

ਸ੍ਰੀ
ਗੁਰੂ ਗ੍ਰੰਥ ਸਾਹਿਬ
ਦਰਪਣ

ਪੋਥੀ ਚੌਥੀ

ਟੀਕਾਕਾਰ
ਡਾ: ਸਾਹਿਬ ਸਿੰਘ ਡੀ. ਲਿਟ.

ਰਾਜ ਪਬਲਿਸ਼ਰਜ਼ ਹਰਿਮੰ



ਸ਼੍ਰੀ ਗੁਰੂ ਗ੍ਰੰਥ ਸਾਹਿਬ ਦਰਪਣ

ਜਿਸ ਵਿਚ ਗੁਰਬਾਣੀ ਵਿਆਕਰਣ ਅਨੁਸਾਰ ਸ਼੍ਰੀ ਗੁਰੂ ਗ੍ਰੰਥ
ਸਾਹਿਬ ਜੀ ਦੇ ਪਦ-ਅਰਥ ਅਤੇ ਲੜੀਂਦੀ ਟੀਕਾ-ਟਿੱਪਣੀ
ਸਮੇਤ ਅਰਥ ਦਿੱਤੇ ਗਏ ਹਨ

ਪੋਥੀ ਚੌਥੀ

ਰਾਗੁ ਗੁਜਰੀ, ਦੇਵ ਗੰਧਾਰੀ,
ਬਿਹਾਗੜਾ, ਵਡਹੰਸ, ਸੌਰਠਿ
[ਆਦਿ ਬੀੜ ਦੇ ਪੰਨਾ ੪੮੯ ਤੋਂ ੬੫੯ ਤੱਕ]

ਟੀਕਾਕਾਰ

ਸਾਹਿਬ ਸਿੰਘ ਡੀ. ਲਿਟ

ਸਾਬਕ ਪ੍ਰਿੰਸੀਪਲ ਸ਼ਹੀਦ ਸਿੱਖ ਮਿਸ਼ਨਰੀ ਕਾਲਜ, ਅੰਮ੍ਰਿਤਸਰ
ਸਾਬਕ ਪ੍ਰੋਫੈਸਰ ਖਾਲਸਾ ਕਾਲਜ, ਅੰਮ੍ਰਿਤਸਰ

ਰਾਜ ਪਬਲਿਸ਼ਰਜ਼ (ਰਜਿ:)

ਪਬਲਿਸ਼ਰਜ਼, ਪ੍ਰਿੰਟਰਜ਼ ਅਤੇ ਬੁਕ-ਸੇਲਰਜ਼
ਅੱਡਾ ਹੁਸ਼ਿਆਰਪੁਰ, ਜਲੰਧਰ 144001

ਪ੍ਰਕਾਸ਼ਕ
ਸ਼੍ਰੀ ਸੋਹਨ ਲਾਲ ਖੰਨਾ,
ਮੈਨੇਜਿੰਗ ਪ੍ਰੋ: ਰਾਜ ਪਬਲਿਸ਼ਰਜ਼ (ਰਜਿ:)
ਅੱਡਾ ਹੁਸ਼ਿਆਰਪੁਰ, ਜਲੰਧਰ ਸ਼ਹਿਰ ।

Price—Rexion Binding—Rs. 100/-
Delux Binding —Rs. 125/-

ਛਾਪਕ . ਸਵੈਨ ਪ੍ਰਿੰਟਿੰਗ ਪ੍ਰੈਸ,
ਅੱਡਾ ਹੁਸ਼ਿਆਰਪੁਰ, ਜਲੰਧਰ ਸ਼ਹਿਰ ।

੧ ਓ ਸਤਿਗੁਰ ਪ੍ਰਸਾਦਿ ॥

ਧੰਨਵਾਦ

‘ਸ੍ਰੀ ਗੁਰੂ ਗ੍ਰੰਥ ਸਾਹਿਬ ਦਰਪਣ’ ਦੀ ਇਹ ਚੌਥੀ ਪੋਥੀ ਗੁਰਬਾਣੀ ਦੇ ਪ੍ਰੇਮੀ ਵਿਚਾਰਵਾਨਾਂ ਦੀ ਸੇਵਾ ਵਿਚ ਪੇਸ਼ ਕਰਦਾ ਹਾਂ। ਗੁਰੂ ਪਾਤਿਸ਼ਾਹ ਦੀ ਹੀ ਇਹ ਮਿਹਨ ਹੈ ਕਿ ਛਪਾਈ ਦਾ ਕੰਮ ਠੀਕ ਰਫਤਾਰ ਨਾਲ ਹੁੰਦਾ ਆ ਰਿਹਾ ਹੈ।

ਇਸ ਪੋਥੀ ਵਿਚ—

ਇਸ ਪੋਥੀ ਵਿਚ ਹੇਠ-ਲਿਖੇ ਰਾਗਾਂ ਦੀ ਬਾਣੀ ਦਾ ਟੀਕਾ ਦਰਜ ਹੈ :—

ਗੂਜਰੀ
ਦੇਵਗੰਧਾਰੀ
ਬਿਹਾਗੜਾ
ਵਡਹੰਸ
ਸੋਰਠਿ

ਪਾਠਕਾਂ ਅੱਗੇ ਬੇਨਤੀ

ਮੈਂ ਉਹਨਾਂ ਸੱਜਣਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ਜਿਹੜੇ ਗੁਰੂ-ਪਾਤਿਸ਼ਾਹ ਦੀ ਪ੍ਰੇਰਨਾ ਦਾ ਸਦਕਾ ਮੇਰੀ ਕੀਤੀ ਮਿਹਨਤ ਨਾਲ ਪਿਆਰ ਕਰ ਰਹੇ ਹਨ। ਗੁਰਬਾਣੀ ਦੇ ਵਿਆਕਰਣ ਅਨੁਸਾਰ ਟੀਕਾ ਲਿਖਣਾ ਇਕ ਨਵਾਂ ਕੰਮ ਹੈ। ਇਸ ਨਵੀਂ ਕਿਸਮ ਦੇ ਉੱਦਮ ਨੂੰ ਪਸੰਦ ਕਰਨ ਵਾਲੇ ਪਾਠਕਾਂ ਤੋਂ ਮਿਲੀ ਹਲਾ-ਸ਼ੇਰੀ ਨਾਲ ਇਸ ਪਾਸੇ ਮਿਹਨਤ ਕਰਨ ਦਾ ਹੌਸਲਾ ਬਣਦਾ ਗਿਆ ਹੈ। ਮੈਂ ਆਸ ਕਰਦਾ ਹਾਂ ਕਿ ਪਾਠਕ ਸੱਜਣ ਬਾਣੀ ਦੇ ਹੋਰ ਪ੍ਰੇਮੀਆਂ ਨੂੰ ਭੀ ਦੱਸ ਪਾਈ ਜਾਣਗੇ।

ਤੀਜੀ ਪੋਥੀ ਦੀ ਛਪਾਈ ਮਾਰਚ ੧੯੬੩ ਦੇ ਅਖੀਰ ਤਕ ਮੁਕੰਮਲ ਹੋ ਗਈ ਸੀ। ਇਸ ਚੌਥੀ ਪੋਥੀ ਦੀ ਛਪਾਈ ਮਈ ਦੇ ਅਖੀਰ ਵਿਚ ਮੁੱਕ ਰਹੀ ਹੈ। ਪਬਲਿਸ਼ਰਜ਼ ਦੇ ਇਸ ਉਤਸਾਹ ਨੂੰ ਕਾਇਮ ਰੱਖਣ ਵਾਸਤੇ ਪਾਠਕਾਂ ਵਲੋਂ ਹੌਸਲਾ-ਅਫਜ਼ਾਈ ਦੀ ਬੜੀ ਲੋੜ ਹੈ।

ਦਾਸ

ਸਾਹਿਬ ਸਿੰਘ

ਸਿਧਵਾਂ ਬੇਟ
੨੦ ਮਈ ੧੯੬੩

c/o ਡਾਕਟਰ ਦਲਜੀਤ ਸਿੰਘ
ਪ੍ਰਾਇਮਰੀ ਹੈਲਥ ਸੈਂਟਰ

ਸਿਧਵਾਂ ਬੇਟ
ਜ਼ਿਲਾ ਲੁਧਿਆਣਾ

੧ ਓ ਸਤਿਗੁਰ ਪ੍ਰਸਾਦਿ ॥

ਤਤਕਰਾ

	ਪੰਨਾ		ਪੰਨਾ
ਰਾਗੁ ਗੁਜਰੀ		ਨਾਮੁ ਨਿਧਾਨੁ ਜਿਨਿ	੩੫
(ਮਹਲਾ ੧)		ਜਿਸੁ ਮਾਨੁਖ ਪਹਿ	੩੬
ਤੇਰਾ ਨਾਮੁ ਕਰੀ	੧	ਪ੍ਰਥਮੇ ਗਰਭ ਮਾਤਾ ਕੈ	੩੮
ਨਾਭਿ ਕਮਲ ਤੇ ਬ੍ਰਹਮਾ	੨	ਦੁਖ ਬਿਨਸੇ ਸੁਖ ਕੀਆ	੪੦
(ਮਹਲਾ ੩)		ਪਤਿਤ ਪਵਿਤ੍ਰ ਲੀਏ	੪੧
ਪ੍ਰਿਗੁ ਇਵੇਹਾ ਜੀਵਣਾ	੪	ਹੈ ਨਾਹੀ ਕੋਊ ਬੁਝਾਨ ਹਾਰੋ	੪੨
ਹਰਿ ਕੀ ਤੁਮ ਸੇਵਾ	੬	ਮਤਾ ਮਸੂਰਤਿ ਅਵਰ	੪੩
ਜੁਗ ਮਾਹਿ ਨਾਮੁ ਦੁਲੰਭੁ	੭	ਦਿਨੁ ਰਾਤੀ ਆਰਾਧਹੁ	੪੪
ਰਾਮ ਰਾਮ ਸਭੁ ਕੋ ਕਹੈ	੯	ਮੁਨਿ ਜੋਗੀ ਸ਼ਾਸਤ੍ਰਗਿ	੪੫
ਤਿਸੁ ਜਨਿ ਸਾਂਤਿ ਸਦਾ	੧੦	ਦੁਇ ਕਰ ਜੋੜਿ ਕਰੀ	੪੬
ਨਾ ਕਾਸੀ ਮਤਿ ਊਪਜੈ	੧੨	ਮਾਤ ਪਿਤਾ ਭਾਈ ਸੁਤ	੪੭
ਏਕੋ ਨਾਮੁ ਨਿਧਾਨੁ	੧੪	ਆਲ ਜਾਲ ਭ੍ਰਮ ਮੰਹੁ	੪੮
(ਮਹਲਾ ੪)		ਖਿਨ ਮਹਿ ਥਾਪਿ	੪੯
ਹਰਿ ਕੇ ਜਨ ਸਤਿਗੁਰ	੧੬	ਤੂੰ ਦਾਤਾ ਜੀਆ ਸਭਨਾ	੫੦
ਗੋਵਿੰਦੁ ਗੋਵਿੰਦੁ ਪ੍ਰੀਤਮੁ	੧੭	ਕਰਿ ਕਿਰਪਾ ਅਪਨਾ	੫੧
ਹਰਿਜਨ ਊਤਮ	੧੯	ਬ੍ਰਹਮ ਲੋਕ ਅਰੁ ਰੁਦੁ	੫੨
ਹੋਹੁ ਦਇਆਲ ਮੇਰਾ	੨੦	ਅਪਜਸੁ ਮਿਟੈ ਹੋਵੈ	੫੩
ਗੁਰਮੁਖਿ ਸਖੀ ਸਹੇਲੀ	੨੨	ਬਿਸੁੰਭਰ ਜੀਅਨ ਕੋ	੫੪
ਜਿਨ ਸਤਿਗੁਰੁ ਪੁਰਖੁ	੨੪	ਜਨ ਕੀ ਪੈਜ ਸਵਾਰੀ	੫੫
ਮਾਈ ਬਾਖ ਪੁਤ੍ਰ ਸਭਿ	੨੫	ਕਥਹੁ ਹਰਿ ਸਿਉ ਚੀਤ	੫੬
(ਮਹਲਾ ੫)		ਰਸਨਾ ਰਾਮ ਰਾਮ ਰਵੰਤ	੫੭
ਕਾਹੇ ਰੇ ਮਨ ਚਿਤਵਹਿ	੨੭	ਛਾਡਿ ਸਗਲ ਸਿਆਣਪਾ	੫੮
ਕਿਰਿਆਚਾਰ ਕਰਹਿ	੨੯	ਅਪਨਾ ਗੁਰੁ ਸੇਵਿ ਸਦ	੫੯
ਹਰਿਧਨੁ ਜਾਪ ਹਰਿਧਨੁ	੩੦	ਗੁਰ ਪ੍ਰਸਾਦੀ ਪ੍ਰਭੁ	੬੦
ਜਿਸੁ ਸਿਮਰਤ ਸਭਿ	੩੨	ਅਹੰਬੁਧਿ ਬਹੁ ਸਘਨ	੬੨
ਮਤਾ ਕਰੇ ਪਛਮ ਕੈ ਤਾਦੀ	੩੩	ਆਰਾਧਿ ਸ੍ਰੀਧਰ ਸਫਲ	੬੩
		ਤੂੰ ਸਮਰਥੁ ਸਰਨਿ ਕੋ	੬੪

	ਪੰਨਾ		ਪੰਨਾ
(ਮ: ੧ ਅਸਟਪਦੀਆ)		ਅਬ ਹਮ ਚਲੀ ਠਾਕੁਰ	੧੮੯
ਏਕ ਨਗਰੀ ਪੰਚ ਚੋਰ	੬੬	ਹਰਿ ਗੁਣ ਗਾਵੈ ਹਉ	੧੯੦
ਕਵਨ ਕਵਨ ਜਾਚਹਿ	੬੯	ਹਰਿ ਕੇ ਨਾਮ ਬਿਨਾ	੧੯੧
ਐਜੀ ਜਨਮਿ ਮਰੈ ਆਵੈ	੭੨	[ਮਹਲਾ ੫]	
ਐ ਜੀ ਨਾ ਹਮ ਉਤਮ	੭੫	ਮਾਈ ਗੁਰਚਰਣੀ ਚਿਤੁ	੧੯੨
ਭਗਤਿ ਪ੍ਰੇਮ ਆਰਾਧਿਤੰ	੭੮	ਮਾਈ ਹੋਨਹਾਰ ਸੋ	੧੯੩
[ਮਹਲਾ ੩]		ਮਨਿ ਸੁਨਤ ਸੋਚ ਭੈ	੧੯੪
ਨਿਰਤਿ ਕਰੀ ਇਹੁ ਮਨੁ	੮੧	ਮਨਿ ਹਰਿਕੀਰਤਿ ਕਰਿ	੧੯੫
(ਮਹਲਾ ੪)		ਮਨ ਜੀਉ ਅਪਨੇ ਪ੍ਰਭ	੧੯੬
ਹਰਿ ਬਿਨੁ ਜੀਅਰਾ	੮੫	ਪ੍ਰਭ ਜੀ ਤਉ ਪ੍ਰਸਾਦਿ	੧੯੭
[ਮਹਲਾ ੫]		ਮਨ ਸਗਲ ਸਿਆਨਪ	੧੯੮
ਰਾਜਨ ਮਹਿ ਤੂੰ ਰਾਜਾ	੮੮	ਹਰਿਪ੍ਰਾਨ ਪ੍ਰਭੁ ਸੁਖਦਾਤੇ	੧੯੯
ਨਾਥ ਨਰਹਰਿ ਦੀਨ	੯੧	ਸੋ ਪ੍ਰਭੁ ਜਤ ਕਤ ਪੋਖਿਓ	੧੯੯
(ਗੁਜਰੀ ਕੀ ਵਾਰ ਮ: ੩)		ਹਰਿ ਫਾਮ ਨਾਮੁ ਜਪਿ	੨੦੦
ਇਹ ਜਗਤੁ ਅਮਤਾ	੯੮	ਮਨ ਕਹ ਅਹੰਕਾਰਿ	੨੦੧
[ਗੁਜਰੀ ਕੀ ਵਾਰ ਮ: ੫]		ਸੋ ਪ੍ਰਭੁ ਨੇਰੈ ਹੂ ਤੇ ਨੇਰ	੨੦੨
ਅੰਤਰਿ ਗੁਰੂ ਆਰਾਧਣਾ	੧੩੮	ਮਨ ਗੁਰ ਮਿਲਿ ਨਾਮੁ	੨੦੩
[ਸ੍ਰੀ ਕਬੀਰ ਜੀ]		ਮਾਈ ਜੋ ਪ੍ਰਭ ਕੇ ਗੁਨ	੨੦੪
ਚਾਰ ਪਾਵ ਦੁਇ ਸਿੰਗ	੧੬੮	ਚੰਚਲੁ ਸੁਪਨੈ ਹੀ	੨੦੫
ਮੁਸਿ ਮੁਸਿ ਰੋਵੈ ਕਬੀਰ	੧੬੯	ਸਰਥ ਸੁਖਾ ਗੁਰ ਚਰਨਾ	੨੦੬
[ਸ੍ਰੀ ਨਾਮਦੇਵ ਜੀ]		ਅਪੁਨੇ ਹਰਿ ਪਹਿ	੨੦੬
ਜੋ ਰਾਜੁ ਦੇਹਿ ਤ ਕਵਨ	੧੭੧	ਗੁਰ ਕੇ ਚਰਨ ਰਿਦੈ	੨੦੭
ਮਲੈ ਨ ਲਾਛੈ ਪਾਰਮਲੋ	੧੭੩	ਮਾਈ ਪ੍ਰਭ ਕੇ ਚਰਨ	੨੦੮
[ਸ੍ਰੀ ਰਵਿਦਾਸ ਜੀ]		ਪ੍ਰਭ ਜੀਉ ਪੋਖਉ ਦਰਸੁ	੨੦੯
ਦੁਪੁ ਤ ਬਛਰੈ ਬਨਹੁ	੧੭੪	ਤੇਰਾ ਜਨੁ ਰਾਮ ਦਸਾਇਣ	੨੧੦
[ਸ੍ਰੀ ਤਿਲੋਚਨ ਜੀ]		ਮਾਈ ਗਰ ਬਿਨੁ	੨੧੧
ਅੰਤਰੁ ਮਲਿ ਨਿਰਮਲੁ	੧੭੬	ਠਾਕੁਰ ਹੋਏ ਆਪਿ	੨੧੨
ਅੰਤਿਕਾਲਿ ਜੋ ਲਛਮੀ	੧੭੮	ਅਪੁਨੇ ਸਤਿਗੁਰ ਪਹਿ	੨੧੩
[ਸ੍ਰੀ ਜੇਦੇਵ ਜੀ]		ਅਨਾਥ ਨਾਥ ਪ੍ਰਭ	੨੧੪
ਪਰਮਾਇਪੁਰਖਮਨੋਪਿਮੰ	੧੮੦	ਪ੍ਰਭ ਇਹੈ ਮਨੋਰਥੁ ਮੇਰਾ	੨੧੫
ਰਾਗੁ ਦੇਵਰੀਧਾਰੀ		ਮੀਤਾ ਐਸੇ ਹਰਿ ਜੀਉ	੨੧੬
[ਮਹਲਾ ੪]		ਦਰਸਨ ਨਾਮ ਕਉ ਮਨੁ	੨੧੭
ਸੇਵਕ ਜਨ ਬਨੇ ਠਾਕੁਰ	੧੮੬	ਅੰਮ੍ਰਿਤਾ ਪ੍ਰਿਅ ਬਚਨ	੨੧੮
ਮੇਰੇ ਸੁੰਦਰ ਕਹਹੁ ਮਿਲੈ	੧੮੭	ਹਰਿ ਜਪਿ ਸੇਵਕੁ	੨੧੯
ਮੇਰੇ ਮਨ ਮੁਖਿ ਹਰਿ ਹਰਿ	੧੮੮	ਕਰਤ ਫਿਰੇ ਬਨ ਭੋਖ	੨੨੦
		ਮੈ ਖੋਖਿਓ ਰੀ ਉਚਾ	੨੨੧

	ਪੰਨਾ	
ਮੈ ਬਹੁ ਬਿਧਿ ਪੋਖਿਓ	੨੨੨	
ਏਕੈ ਰੇ ਹਰਿ ਏਕੈ ਜਾਨਿ	੨੨੩	
ਜਾਨੀ ਨ ਜਾਈ ਤਾਕੀ	੨੨੪	
ਧਿਆਏ ਗਾਏ ਕਰਨੈ	੨੨੫	
ਉਲਟੀ ਰੇ ਮਨ ਉਲਟੀ	੨੨੬	
ਸਭ ਦਿਨ ਕੇ ਸਮਰਥ	੨੨੭	

(ਮਹਲਾ ੯)

ਸਭ ਮਨੁ ਨੈਕੁ ਨ	੨੨੮
ਸਭ ਕਿਛੁ ਜੀਵਤ ਕੇ	੨੨੯
ਜਗਤ ਮਹਿ ਝੁਣੀ ਦੇਖੀ	੨੩੦

ਰਾਗੁ ਬਿਹਾਗੜਾ

(ਮਹਲਾ ੫)

ਦੂਤਨ ਸੰਗਰੀਆ	੨੩੨
ਹਰਿ ਕੀ ਗਤਿ ਨਹਿ	੨੩੩

(ਮਹਲਾ ੪)

ਹਰਿ ਹਰਿ ਨਾਮੁ	੨੩੪
ਅੰਮ੍ਰਿਤੁ ਹਰਿ ਹਰਿ	੨੩੭
ਜਗਿ ਸੁਕ੍ਰਿਤੁ ਕੀਰਤਿ	੨੩੯
ਹਉ ਬਲਿਹਾਰੀ ਤਿਨ	੨੪੨
ਜਿਨ ਹਰਿ ਹਰਿ ਨਾਮੁ	੨੪੫
ਸਭਿ ਜੀਅ ਤੇਰੇ ਤੂੰ	੨੪੮

(ਮਹਲਾ ੫)

ਹਰਿ ਕਾ ਏਕੁ ਅਚੰਭਉ	੨੫੦
ਅਤਿ ਪ੍ਰੀਤਮ ਮਨ	੨੫੪
ਕਰਿ ਕਿਰਪਾ ਗੁਰ	੨੫੭
ਵਧੁ ਸੁਖੁ ਰੈਨੜੀਏ	੨੬੧
ਹਰਿ ਚਰਣ ਸਰੋਵਰ	੨੬੪
ਖੋਜਤ ਸੰਤ ਫਿਰਹਿ	੨੬੮
ਅਨਕਾਏ ਰਾਤੜਿਆ	੨੭੧
ਸੁਨਹੁ ਬੋਨੜੀਆ	੨੭੫
ਬੋਲਿ ਸੁਪਰਮੀੜਿਆ	੨੭੭

ਬਿਹਾਗੜੇ ਕੀ ਵਾਰ ਮਹਲਾ ੪

ਸਭ ਤੇਰੀ ਤੂੰ ਸਭਸ	੭੮੧
-----------------	-----

ਰਾਗੁ ਵਡਹੰਸੁ

(ਮਹਲਾ ੧)

ਅਮਲੀ ਅਮਲੁ ਨ	੩੧੭
ਗੁਣਵੰਤੀ ਸਹੁ	੩੧੯
ਮੋਰੀ ਰੁਣਝੁਣ	੩੨੦

(ਮਹਲਾ ੩)

ਮਨਿ ਮੈਲੈ ਸਭੁ ਕਿਛੁ	੩੨੪
ਨਦਰੀ ਸਤਿਗੁਰੁ	੩੨੫
ਮਾਇਆ ਮੋਹੁ ਗੁਬਾਰ	੩੨੬
ਸੋਹਾਗਣੀ ਸਦਾ ਮੁਖੁ	੩੨੮
ਅੰਮ੍ਰਿਤੁ ਨਾਮੁ ਸਦ	੩੨੯
ਗੁਰਮੁਖਿ ਸਚੁ ਸੰਜਮੁ	੩੩੧
ਰਸਨਾ ਹਰਿ ਸਾਦਿ	੩੩੨
ਪੂਰੇ ਗੁਰ ਤੇ ਨਾਮੁ	੩੩੪
ਹਉਮੈ ਨਾਵੈ ਨਾਲਿ	੩੩੫

(ਮਹਲਾ ੪)

ਸੋਜ ਏਕ ਏਕੋ ਪ੍ਰਭੁ	੩੩੬
ਮੇਰਾ ਹਰਿ ਪ੍ਰਭੁ ਸੁੰਦਰ	੩੩੭
ਮੈ ਮਨਿ ਵਡੀ ਆਸ	੩੩੮

(ਮਹਲਾ ੫)

ਅਤਿ ਉਚਾ ਤਾ ਕਾ	੩੪੨
ਧੰਨੁ ਸੁ ਵੇਲਾ ਜਿਤੁ	੩੪੩
ਤੂ ਬੇਅੰਤੁ ਕੋ ਵਿਰਲਾ	੩੪੫
ਅੰਤਰਜਾਮੀ ਸੋ ਪ੍ਰਭੁ	੩੪੬
ਤੂ ਵਡਦਾਤਾ ਅੰਤਰਿ	੩੪੭
ਸਾਧ ਸੰਗਿ ਹਰਿ	੩੪੭
ਵਿਸਰੁ ਨਾਹੀ ਪ੍ਰਭੁ	੩੪੯
ਤੂ ਜਾਣਾਇਹਿ ਤਾ ਕੋਈ	੩੫੦
ਮੇਰੈ ਅੰਤਰਿ ਲੋਚਾ	੩੫੦

(ਮ: ੩ ਅਸਟਪਦੀਆ)

ਸਚੀ ਬਾਣੀ ਸਚੁ ਧੁਨਿ	੩੫੪
ਮਨੁਆ ਦਹਦਿਸ	੩੫੬

(ਮਹਲਾ ੧)

ਕਾਇਆ ਕੂੜਿ	੩੫੯
-----------	-----

	ਪੰਨਾ		ਪੰਨਾ
ਕਰਹੁ ਦਇਆ ਤੇਰਾ (ਮਹਲਾ ੩)	੩੬੧	ਰਾਗੁ ਸੌਰਠਿ (ਮਹਲਾ ੧)	
ਆਪਣੇ ਪਿਰ ਕੈ ਰੰਗਿ	੩੬੭	ਸਭਨਾ ਮਰਣਾ	੪੬੩
ਗੁਰਮੁਖਿ ਸਭੁ ਵਾਪਾਰੁ	੩੭੧	ਮਨੁ ਹਾਲੀ ਕਿਰਸਾਣੀ	੪੬੫
ਮਨ ਮੋਰਿਆ ਤੂ ਸਦਾ	੩੭੫	ਮਾਇ ਬਾਪੁ ਕੋ ਬੋਟਾ	੬੯੭
ਰਤਨ ਪਦਾਰਥ	੩੭੮	ਪੁਤ੍ਰ ਧਰਤੀ ਪੁਤ੍ਰ ਪਾਣੀ	੫੦੦
ਸਚਾ ਸਉਦਾ ਹਰਿਨਾਮੁ	੩੮੨	ਹਉ ਪਾਪੀ ਪਤਿਭ	੫੦੧
ਏ ਮਨ ਮੋਰਿਆ	੩੮੫	ਅਲਖ ਅਪਾਰ	੫੦੩
(ਮਹਲਾ ੪)		ਜਿਉ ਮੀਨਾ ਬਿਨ	੫੦੫
ਮੇਰੇ ਮਨਿ ਮੇਰੇ ਮਨਿ	੩੮੯	ਤੂ ਪ੍ਰਭ ਦਾਤਾ ਦਾਨਿ	੫੦੬
ਹਉ ਗੁਰ ਬਿਨੁ ਹਉ	੩੯੨	ਜਿਸੁ ਜਲਨਿਧਿ	੫੦੮
ਹਰਿ ਸਤਿਗੁਰ ਹਰਿ	੩੯੫	ਅਪਨਾ ਘਰੁ ਮੂਸਤ	੫੧੦
ਹਰਿ ਕਿਰਪਾ ਹਰਿ	੩੯੮	ਸਰਬ ਜੀਆਂ ਸਿਰਿ	੫੧੧
(ਮਹਲਾ ੪ ਘੋੜੀਆ)		ਜਾ ਤਿਸੁ ਭਾਵਾ ਤਦ	੫੧੪
ਦੇਹ ਤੇਜਣਿ ਜੀ ਰਾਮਿ	੪੦੧	(ਮਹਲਾ ੩)	
ਦੇਹ ਤੇਜਨੜੀ ਹਰਿ	੪੦੫	ਸੇਵਕ ਸੇਵ ਕਰਹਿ	੫੧੬
(ਮਹਲਾ ੫)		ਭਗਤਿ ਖਜਾਨਾ	੫੧੮
ਗੁਰ ਮਿਲਿ ਲਧਾ ਜੀ	੪੦੯	ਦਾਸਨਿ ਦਾਸੁ ਹੋਵੈ	੫੧੯
ਕਿਆ ਸੁਣੇਦੋ ਕੂੜੁ	੪੧੨	ਹਰਿ ਜੀਉ ਤੁਧੁ ਨੋ	੫੨੧
ਪ੍ਰਭ ਕਰਣ ਕਾਰਣ	੪੧੬	ਗੁਰਮੁਖਿ ਭਗਤਿ	੫੨੩
(ਮਹਲਾ ੧ ਅਲਾਹਣੀਆ)		ਸੋ ਸਿਖੁ ਸਖਾ ਬੰਧਪੁ	੫੨੫
ਪੰਨੁ ਸਿਰੰਦਾ ਸਚਾ	੪੧੯	ਸਚੀ ਭਗਤਿ	੫੨੭
ਆਵਹੁ ਮਿਲਹੁ	੪੨੨	ਸਤਿਗੁਰ ਮਿਲਿਐ	੫੨੯
ਸਚੁ ਸਿਰੰਦਾ ਸਚਾ	੪੨੫	ਤਿਹੀ ਗੁਣੀ ਤ੍ਰਿਭਵਣੁ	੫੩੧
ਜਿਨਿ ਜਗੁ ਸਿਰਜਿ	੪੩੦	ਸਤਿਗੁਰੁ ਸੁਖ ਸਾਗਰੁ	੫੩੩
ਬਾਬਾ ਆਇਆ ਹੈ	੪੩੪	ਬਿਨੁ ਸਤਿਗੁਰ ਸੇਵੇ	੫੩੪
(ਮਹਲਾ ੩)		ਸਤਿਗੁਰ ਸੇਵੇ ਤਾ	੫੩੬
ਪੁਭ ਸਚਤਾ ਹਰਿ	੪੩੯	(ਮਹਲਾ ੪)	
ਸੁਣਿਅਹੁ ਕੰਤ	੪੪੨	ਆਪੇ ਆਪਿ ਵਰਤਦਾ	੫੩੮
ਰੋਵਹਿ ਪਿਰਹਿ	੪੪੬	ਆਪੇ ਅੰਡਜ ਜੋਰਜ	੫੩੯
ਇਹੁ ਸਰੀਰੁ ਜਜਗੀ	੪੫੦	ਆਪੇ ਹੀ ਸਭੁ ਆਪਿ	੫੪੧
(ਵਡਹੰਸ ਕੀ ਵਾਰ ਮਹਲਾ ੪)		ਆਪੇ ਕੰਡਾ ਆਪਿ	੫੪੩
ਤੂ ਆਪੇ ਹੀ ਆਪਿ	੪੫੪		

	ਪੰਨਾ		ਪੰਨਾ
ਆਪੇ ਸ੍ਰਿਸ਼ਟਿ ਉਪਾਇਦਾ	੫੪੫	ਸਗਲ ਬਨਸਪਤਿ	੫੯੭
ਆਪੇ ਸੇਵਾ ਲਾਇਦਾ	੫੪੭	ਜਾਕੈ ਸਿਮਰਣਿ ਹੋਇ	੫੯੮
ਅਨਿਕ ਜਨਮ ਵਿਵੁਝੇ	੫੪੮	ਕਾਮ ਕ੍ਰੋਧ ਲੋਭ ਬੁਠ	੫੯੯
ਹਰਿ ਸਿਉ ਪ੍ਰੀਤਿ	੫੫੦	ਜਾਕੈ ਸਿਮਰਣਿ ਸਭੁ	੫੯੯
ਅਚਰੁ ਚਰੇ ਤਾ ਸਿਧਿ	੫੫੨	ਅਥਿਨਾਸੀ ਜੀਅਨ ਕੇ	੬੦੦
(ਮਹਲਾ ੫)		ਜਨਮ ਜਨਮ ਕੇ ਦੂਖ	੬੦੧
ਕਿਸੁ ਹਉ ਜਾਚੀ	੫੫੪	ਅੰਤਰ ਕੀ ਗਤਿ	੬੦੨
ਗੁਰੁ ਗੋਵਿੰਦੁ	੫੫੬	ਭਏ ਕ੍ਰਿਪਾਲ ਗੁਰੁ	੬੦੩
ਜਉ ਲਉ ਭਾਉ	੫੫੮	ਗੁਰਕੇ ਚਰਨ ਬਸੇ	੬੦੪
ਪੁਤ੍ਰ ਕਲਤ੍ਰੁ ਲੋਕ	੫੬੦	ਸੰਚਨਿ ਕਰਉ ਨਾਮ	੬੦੪
ਗੁਰ ਪੂਰਾ ਭੋਟਿਓ ਵਡ	੫੬੧	ਗੁਠਿ ਪੂਰੇ ਅਪਨੀ ਕਲ	੬੦੬
ਸੁਖੀਏ ਕਉ ਪੇਖੈ ਸਭ	੫੬੩	ਸੂਖ ਮੰਗਲ ਕਲਿਆਣ	੬੦੬
ਤਨੁ ਸੰਤਨ ਕਾ ਧਨੁ	੫੬੪	ਸਾਧੂ ਸੰਗਿ ਭਇਆ	੬੦੭
ਜਾ ਕੈ ਹਿਰਦੈ ਵਸਿਆ	੫੬੬	ਗਏ ਕਲੋਸ ਰੋਗੁ ਸਭਿ	੬੦੮
ਸਗਲ ਸਮਘੀ ਮੋਹਿ	੫੬੭	ਸਿਮਰਿ ਸਿਮਰਿ ਗੁਰੁ	੬੦੯
ਖੋਜਤ ਖੋਜਤ ਖੋਜਿ	੫੬੯	ਹਮਰੀ ਗਣਤ ਨ	੬੧੦
ਕਰਿ ਇਸਨਾਨੁ	੫੭੦	ਦੁਰਤੁ ਗਵਾਇਆ	੬੧੧
ਏਕੁ ਪਿਤਾ ਏਕਸ ਕੇ	੫੭੨	ਬਖਸਿਆ ਪਾਰਬ੍ਰਹਮ	੬੧੨
ਕੋਟਿ ਬ੍ਰਹਮੰਡ ਕੇ	੫੭੩	ਭਏ ਕ੍ਰਿਪਾਲ ਸੁਆਮੀ	੬੧੩
ਜਿਨਾ ਬਾਤ ਕੇ	੫੭੫	ਸੰਤਹੁ ਹਰਿ ਹਰਿ ਨਾਮੁ	੬੧੪
ਚਰਨ ਕਮਲ ਸਿਉ	੫੭੭	ਮੇਰਾ ਸਤਿਗੁਰੁ	੬੧੫
ਰਾਜਨ ਮਹਿ ਰਾਜਾ	੫੭੮	ਜੀਅ ਜੰਤੂ ਸਭਿ ਤਿਸ	੬੧੬
ਹਮ ਮੈਲੇ ਤੁਮ ਉਜਲ	੫੭੯	ਮਿਲਿ ਪੰਚਹ ਨਹੀ	੬੧੭
ਮਾਤ ਗਰਭ ਮਹਿ	੫੮੧	ਹਿਰਦੈ ਨਾਮੁ	੬੧੮
ਹਮ ਸੰਤਨ ਕੀ ਰੇਨ	੫੮੨	ਗੁਰਿ ਪੂਰੈ ਕਿਰਪਾ	੬੨੦
ਜੇਤੀ ਸਮਘੀ ਦੇਖਹੁ ਰੇ	੫੮੪	ਸਾਹਿਬੁ ਗੁਨੀ ਗਹੇਰਾ	੬੨੧
ਮਿਰਤਕ ਕਉ ਪਾਇਓ	੫੮੫	ਸੂਖ ਸਹਜ ਆਨੰਦਾ	੬੨੩
ਰਤਨ ਛਾਡਿ ਕਉਡੀ	੫੮੬	ਠਾਢਿ ਪਾਈ ਕਰਤਾਰੇ	੬੨੪
ਗੁਣ ਗਾਵਹੁ ਪੁਰਨ	੫੮੮	ਵਿਚਿ ਕਰਤਾ ਪੁਰਖੁ	੬੨੬
ਕਰਣ ਕਰਾਵਣਹਾਰ	੫੯੦	ਪਾਰਬ੍ਰਹਮਿ ਨਿਬਾਹੀ	੬੨੭
ਪ੍ਰਭ ਕੀ ਸਰਣਿ	੫੯੧	ਗੁਰਿ ਪੂਰੈ ਚਰਨੀ	੬੨੯
ਮਾਇਆ ਮੋਹ ਮਗਨੁ	੫੯੩	ਗੁਰਿ ਪੂਰੈ ਕੀਡੀ ਪੂਰੀ	੬੩੦
ਪਾਰਬ੍ਰਹਮੁ ਹੋਆ	੫੯੪	ਦਹਾਦਿਸਿ ਛਤ੍ਰ ਮੇਘ	੬੩੨
ਬਿਨਸੈ ਮੋਹੁ ਮੇਰਾ ਅਰੁ	੫੯੫	ਗਈ ਬਹੋਤੁ ਬੰਦੀ ਛੋਤੁ	੬੩੪

	ਪੰਨਾ		ਪੰਨਾ
ਸਿਮਰਿ ਸਿਮਰਿ ਪ੍ਰਭੁ	੬੩੬	ਮਨ ਕੀ ਮਨ ਹੀ	੬੬੮
ਗੁਰੁ ਪੂਰਾ ਨਮਸਕਾਰੇ	੬੩੭	ਮਨ ਰੇ ਕਉਨੁ ਕੁਮਤਿ	੬੬੯
ਰਾਮਦਾਸ ਸਰੋਵਰਿ	੬੩੯	ਮਨ ਰੇ ਪ੍ਰਭ ਕੀ	੬੭੦
ਜਿਤੁ ਪਾਰਬ੍ਰਹਮੁ ਚਿਤਿ	੬੪੦	ਪ੍ਰਾਨੀ ਕਉਨੁ ਉਪਾਉ	੬੭੨
ਆਗੈ ਸੁਖੁ ਗੁਰਿ	੬੪੧	ਮਾਈ ਮੈ ਕਿਹ ਬਿਧਿ	੬੭੩
ਗੁਰ ਕਾ ਸਬਦੁ	੬੪੨	ਮਾਈ ਮਨ ਮੇਰੇ ਬਸਿ	੬੭੪
ਗੁਰ ਅਪਨੇ	੬੪੨	ਰੇ ਨਾਇਹ ਸਾਚੀ	੬੭੫
ਤਾਪੁ ਗਵਾਇਆ ਗੁਰਿ	੬੪੩	ਇਹ ਜਗਿ ਮੀਤੁ ਨ	੬੭੬
ਸੋਇ ਕਰਾਇ ਜੋ ਤੁਧੁ	੬੪੪	ਮਨ ਰੇ ਗਹਿਓ ਨ	੬੭੭
ਹਰਿਨਾਮੁ ਰਿਦੈ	੬੪੫	ਜੋ ਨਹੁ ਦੁਖ ਮਹਿਦੁਖੁ	੬੭੮
ਗੁਰ ਮਿਲਿ ਪ੍ਰਭੁ	੬੪੬	ਪ੍ਰੀਤਮ ਜਾਨਿ ਲੈਹੁ	੬੭੯
ਪਾਰਬ੍ਰਹਮਿ ਸਾਜਿ	੬੪੭	(ਮ: ੧ ਅਸਟਪਦੀਆ)	
ਸਦਾ ਸਦਾ ਹਰਿ ਜਾਪੇ	੬੪੮	ਦੁਬਿਧਾ ਨ ਪੜਉ	੬੮੧
ਅਪਨਾ ਗੁਰੁ ਧਿਆਏ	੬੪੮	ਆਸਾ ਮਨਸਾ ਬੰਧਨੀ	੬੮੬
ਪਰਮੇਸਰਿ ਦਿਤਾ ਬੰਨਾ	੬੪੯	ਜਿਨੀ ਸਤਿਗੁਰੁ	੬੯੦
ਐਥੇ ਓਥੇ ਰਖਵਾਲਾ	੬੫੦	ਤੂ ਗੁਣਦਾਤੇ ਨਿਰਮਲੋ	੬੯੪
ਸਤਿਗੁਰ ਪੂਰੇ ਭਾਣਾ	੬੫੧	(ਮ: ੩ ਅਸਟਪਦੀਆ)	
ਗਰੀਬੀ ਗਦਾ ਹਮਾਰੀ	੬੫੩	ਭਗਤਾ ਦੀ ਸਦਾ ਤੁ	੬੯੭
ਗੁਰਿ ਪੂਰੈ ਪੂਰੀ ਕੀਨੀ	੬੫੩	ਨਿਗੁਣਿਆ ਨੋ ਆਪੇ	੭੦੧
ਗੁਰੁ ਪੂਰਾ ਆਰਾਧੇ	੬੫੪	ਹਰਿ ਜੀਉ ਸਬਦੇ	੭੦੪
ਭੁਖੇ ਖਾਵਤ ਲਾਜ ਨ	੬੫੫	(ਮ: ੫ ਅਸਟਪਦੀਆ)	
ਸੁਖ ਸਾਂਦਿ ਘਰ	੬੫੬	ਸਭੁ ਜਗੁ ਜਿਨਹਿ	੭੦੭
ਪ੍ਰਭੁ ਅਪੁਨਾ ਰਿਦੈ	੬੫੭	ਮਾਤ ਗਰਭ ਦੁਖ	੭੧੩
ਹਰਿ ਮਨਿ ਤਨਿ	੬੫੮	ਪਾਠੁ ਪੜਿਓ ਅਰੁ	੭੧੮
ਆਗੈ ਸੁਖੁ ਮੇਰੇ ਮੀਤਾ	੬੫੯	(ਸੋਰਠਿ ਕੀ ਵਾਰ ਮ: ੪)	
ਨਾਲਿ ਨਰਾਇਣੁ ਮੇਰੈ	੬੬੦	ਤੂ ਆਪੇ ਸਿਸਟਿ	੭੨੯
ਸਰਬ ਸੁਖਾ ਕਾ ਦਾਤਾ	੬੬੧	(ਸ੍ਰੀ ਕਬੀਰ ਜੀਉ)	
ਕਰਨ ਕਰਾਵਨ ਹਰਿ	੬੬੨	ਬੁਤ ਪੂਜਿ ਪੂਜਿ	੭੭੦
ਭਇਓ ਕਿਰਪਾਲੁ	੬੬੩	ਜਬ ਜਰੀਐ ਤਬ	੭੭੨
ਸਿਮਰਉ ਅਪੁਨਾ	੬੬੪	ਬੇਦ ਪੁਰਾਨ ਸਭੈ	੭੭੪
ਸੁਨਹੁ ਬਿਨੰਤੀ ਠਾਕੁਰ	੬੬੫	ਦੁਇ ਦੁਇ ਲੋਚਨ	੭੭੫
ਜੀਅ ਜੰਤ ਸਭਿ ਵਸਿ	੬੬੬	ਜਾਕੇ ਨਿਗਮ ਦੂਧ	੭੭੭
(ਮਹਲਾ ੯)		ਜਿਹ ਬਾਝੁ ਨ	੭੭੯
ਰੇ ਮਨ ਰਾਮ ਸਿਉ	੬੬੭	ਕਿਆ ਪੜੀਐ	੭੮੧

	ਪੰਨਾ		ਪੰਨਾ
ਕਿਦੈ ਕਪਟ ਮੁਖ	੭੮੨	ਜਉ ਹਮ ਬਾਂਧੇ ਮੋਹ	੮੦੦
ਬਹੁ ਪਰਪੰਚਿ ਕਰਿ	੭੮੩	ਦੁਲਭੁ ਜਨਮੁ ਪੁੰਨ	੮੦੧
ਸੰਤਹੁ ਮਨ ਪਵਨੈ	੭੮੪	ਸੁਖ ਸਾਗਰੁ ਸੁਰਤਰ	੮੦੩
ਭੁਖੇ ਭਗਤਿ ਨ	੭੮੬	ਜਉ ਤੁਮ ਗਿਰਿਵਰ	੮੦੪
(ਸ੍ਰੀ ਨਾਮ ਦੇਉ ਜੀਉ)		ਜਲ ਕੀ ਭੀਤਿ ਪਵਨ	੮੦੬
ਜਬ ਦੇਖਾ ਤਬ	੭੯੦	ਚਮਰਟਾ ਗਾਠਿ	੮੦੭
ਪਾੜ ਪੜੋਸਣਿ	੭੯੪	(ਸ੍ਰੀ ਭੀਖਨ ਜੀਉ)	
ਅਣਮੜਿਆ ਮੰਦਲੁ	੭੯੬	ਨੈਨਹੁ ਨੀਰ ਬਹੈ ਤਨੁ	੮੧੦
(ਸ੍ਰੀ ਰਵਿਦਾਸ ਜੀਉ)		ਐਸਾ ਨਾਮ ਰਤਨੁ	੮੧੧
ਜਬ ਹਮ ਹੋਤੇ ਤਬ ਤੁ	੭੯੮		

ਤੀਜੀ ਛਾਪ—

ਮੈਂ ਆਪਣੇ ਸਨੇਹੀ ਪਾਠਕਾਂ ਦਾ ਧਨਵਾਦ ਕਰਦਾ ਹਾਂ, ਜਿਨ੍ਹਾਂ ਨੇ ਮੇਰੀ ਕੀਤੀ ਮਿਹਨਤ ਨਾਲ ਪਿਆਰ ਕਰ ਕੇ ਮੈਨੂੰ ਇਹ ਪੌਥੀ ਤੀਜੀ ਵਾਰੀ ਛਾਪਣ ਦਾ ਮੌਕਾ ਦਿੱਤਾ ਹੈ।

ਸਾਹਿਬ ਸਿੰਘ

c/o Dr. Daljit Singh M.S

੯—ਹੁਕਮ ਸਿੰਘ ਰੋਡ

ਅੰਮ੍ਰਿਤਸਰ ।

੧੦ ਫਰਵਰੀ ੧੯੬੮ ।

੧ ਓ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲ ਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਰਾਗੁ ਗੁਜਰੀ ਮਹਲਾ ੧ ਚਉਪਦੇ ਘਰੁ ੧ ॥

ਤੇਰਾ ਨਾਮੁ ਕਰੀ ਚਨਣਾਠੀਆ ਜੇ ਮਨੁ ਉਰਸਾ ਹੋਇ ॥ ਕਰਣੀ ਕੰਗੂ ਜੇ
ਰਲੈ ਘਟ ਅੰਤਰਿ ਪੂਜਾ ਹੋਇ ॥ ੧ ॥ ਪੂਜਾ ਕੀਚੈ ਨਾਮੁ ਧਿਆਈਐ ਬਿਨੁ
ਨਾਵੈ ਪੂਜ ਨ ਹੋਇ ॥ ੧॥ ਰਹਾਉ ॥ ਬਾਹਰਿ ਦੇਵ ਪਖਾਲੀਅਹਿ ਜੇ ਮਨੁ
ਧੋਵੈ ਕੋਇ ॥ ਜੂਠਿ ਲਹੈ ਜੀਉ ਮਾਜੀਐ ਮੋਖ ਪਇਆਣਾ ਹੋਇ ॥੨॥ ਪਸੂ
ਮਿਲਹਿ ਚੰਗਿਆਈਆ ਖੜੁ ਖਾਵਹਿ ਅੰਮ੍ਰਿਤੁ ਦੇਹਿ ॥ ਨਾਮ ਵਿਗੁਣੇ
ਆਦਮੀ ਧ੍ਰਿਗੁ ਜੀਵਣ ਕਰਮ ਕਰੇਹਿ ॥੩॥ ਨੇੜਾ ਹੈ ਦੂਰਿ ਨ ਜਾਣਿਅਹੁ
ਨਿਤ ਸਾਰੇ ਸੰਮਾਲੇ ॥ ਜੇ ਦੇਵੈ ਸੋ ਖਾਵਣਾ ਕਹੁ ਨਾਨਕ ਸਾਚਾ ਹੇ ॥ ੪ ॥
੧ ॥ [ਪੰਨਾ ੪੮੯]

ਪਦ ਅਰਥ :-ਚਨਣਾਠੀਆ—[ਚੰਦਨ ਕਾਠ] ਚੰਦਨ ਦੀ ਲੱਕੜੀ । ਕਰੀ—ਮੈਂ
ਕਰਾਂ । ਉਰਸਾ—ਸਿਲ, ਚੰਦਨ ਘਸਾਣ ਵਾਲਾ ਵੱਟਾ । ਕਰਣੀ—ਉੱਚਾ ਆਚਰਨ ।
ਕੰਗੂ—ਕੰਕੁਮ, ਕੇਸਰ । ਘਟ—ਹਿਰਦਾ । ੧ ।

ਕੀਚੈ—ਕਰਨੀ ਚਾਹੀਦੀ ਹੈ । ਪੂਜ—ਪੂਜਾ । ੧ । ਰਹਾਉ ।

ਦੇਵ—ਦੇਵਤੇ, ਮੂਰਤੀਆਂ । ਪਖਾਲੀਅਹਿ—ਧੌਤੇ ਜਾਂਦੇ ਹਨ । ਜੂਠਿ—ਵਿਕਾਰਾਂ ਦੀ
ਸੈਲ । ਮਾਜੀਐ—ਮਾਂਜਿਆ ਜਾਂਦਾ ਹੈ, ਸਾਫ ਪਵਿਤ੍ਰ ਹੋ ਜਾਂਦਾ ਹੈ । ਮੋਖ—ਵਿਕਾਰਾਂ ਤੋਂ
ਆਜ਼ਾਦ, ਖੁਲ੍ਹਾ । ਪਇਆਣਾ—[ਪ੍ਰਯਾਣ] ਸਫਰ । ੨ ।

ਖੜੁ—ਘਾਹ । ਅੰਮ੍ਰਿਤ—(ਦੁੱਧ ਵਰਗਾ) ਉੱਤਮ ਪਦਾਰਥ । ਵਿਗੁਣੇ—ਸੱਖਣੇ ।
ਧ੍ਰਿਗੁ—ਫਿਟਕਾਰ-ਜੋਗ । ਕਰੇਹਿ—ਕਰਹਿ, ਕਰਦੇ ਹਨ । ੩ ।

ਨੇੜਾ—ਨੇੜਤਾ, ਨੇੜੇ ਦੀ ਸਾਂਝ, ਭੁੰਘੀ ਸਾਂਝ । ਸਾਰੇ—ਸਾਰ ਲੈਂਦਾ ਹੈ । ਸੰਮਾਲੇ—
ਸੰਭਾਲ ਕਰਦਾ ਹੈ । ਸਾਚਾ—ਸਦਾ ਬਿਰ ਰਹਿਣ ਵਾਲਾ । ਹੇ—ਹੈ । ੪ ।

ਅਰਥ :- (ਹੇ ਪ੍ਰਭੂ !) ਜੇ ਮੈਂ ਤੇਰੇ ਨਾਮ (ਦੀ ਯਾਦ) ਨੂੰ ਚੰਨਣ ਦੀ ਲੱਕੜੀ ਬਣਾ
ਲਵਾਂ, ਜੇ ਮੇਰਾ ਮਨ (ਉਸ ਚੰਦਨ ਦੀ ਲੱਕੜੀ ਨੂੰ ਘਸਾਣ ਵਾਸਤੇ) ਸਿਲ ਬਣ ਜਾਏ,
ਜੇ ਮੇਰਾ ਉੱਚਾ ਆਚਰਨ (ਇਹਨਾਂ ਦੇ ਨਾਲ) ਕੇਸਰ (ਬਣ ਕੇ) ਰਲ ਜਾਏ, ਤਾਂ ਤੇਰੀ

ਪੂਜਾ ਮੇਰੇ ਹਿਰਦੇ ਦੇ ਅੰਦਰ ਹੀ ਪਈ ਹੋਵੇਗੀ । ੧ ।

(ਹੇ ਭਾਈ !) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਇਹੀ ਪੂਜਾ ਕਰਨੀ ਚਾਹੀਦੀ ਹੈ । ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਹੋਰ ਕੋਈ ਪੂਜਾ (ਐਸੀ) ਨਹੀਂ (ਜੋ ਪਰਵਾਨ ਹੋ ਸਕੇ) । ੧ । ਰਹਾਉ ।

ਜਿਵੇਂ ਬਾਹਰ ਦੇਵ-ਮੂਰਤੀਆਂ ਦੇ ਇਸ਼ਨਾਨ ਕਰਾਈਦੇ ਹਨ, ਤਿਵੇਂ ਜੇ ਕੋਈ ਮਨੁੱਖ ਆਪਣੇ ਮਨ ਨੂੰ (ਨਾਮ-ਸਿਮਰਨ ਨਾਲ) ਧੋਵੇ, ਤਾਂ ਉਸ ਦੇ ਮਨ ਦੀ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ, ਉਸ ਦੀ ਜਿੰਦ ਸੁੱਧ-ਪਵਿਤ੍ਰ ਹੋ ਜਾਂਦੀ ਹੈ, ਉਸ ਦਾ ਜੀਵਨ-ਸਫਰ ਵਿਕਾਰਾਂ ਤੋਂ ਆਜ਼ਾਦ ਹੋ ਜਾਂਦਾ ਹੈ । ੨ ।

(ਇਸ ਧਰਤੀ ਉਤੇ ਮਨੁੱਖ, ਪਸ਼ੂ ਪੰਛੀ ਆਦਿਕ ਸਭ ਦਾ ਸਿਰਦਾਰ ਮੰਨਿਆ ਜਾਂਦਾ ਹੈ, ਪਰ) ਪਸ਼ੂਆਂ ਨੂੰ ਸ਼ਾਬਾਸ਼ੇ ਮਿਲਦੀਆਂ ਹਨ, ਉਹ ਘਾਹ ਖਾਂਦੇ ਹਨ ਤੇ (ਦੁੱਧ ਵਰਗਾ) ਉੱਤਮ ਪਦਾਰਥ ਦਿੰਦੇ ਹਨ । ਨਾਮ ਤੋਂ ਸੱਖਣੇ ਮਨੁੱਖਾਂ ਦਾ ਜੀਵਨ ਫਿਟਕਾਰ-ਜੋਗ ਹੈ ਕਿਉਂਕਿ ਉਹ (ਨਾਮ ਵਿਸ਼ਾਰ ਕੇ ਹੋਰ ਹੋਰ) ਕੰਮ ਹੀ ਕਰਦੇ ਹਨ । ੩ ।

ਹੇ ਨਾਨਕ ! (ਆਖ—ਹੇ ਭਾਈ !) ਸਾਡੀ ਤੇ ਪ੍ਰਭੂ ਦੀ ਬੜੀ ਨੇੜੇ ਦੀ ਸਾਂਝ ਹੈ (ਇਤਨੀ ਨੇੜੇ ਦੀ ਕਿ) ਜੋ ਕੁਝ ਉਹ ਸਾਨੂੰ ਦਿੰਦਾ ਹੈ ਉਹੀ ਅਸੀਂ ਖਾਂਦੇ ਹਾਂ (ਖਾ ਕੇ ਜੀਵਨ-ਨਿਰਬਾਹ ਕਰਦੇ ਹਾਂ), ਉਹ (ਦਾਤਾ) ਹੈ ਭੀ ਸਦਾ (ਸਾਡੇ ਸਿਰ ਉਤੇ) ਕਾਇਮ । ਉਸ ਨੂੰ ਆਪਣੇ ਤੋਂ ਦੂਰ ਨਾਂਹ ਸਮਝੋ, ਉਹ ਸਦਾ ਸਾਡੀ ਸਾਰ ਲੈਂਦਾ ਹੈ ਸੰਭਾਲ ਕਰਦਾ ਹੈ (ਮੂਰਤੀਆਂ ਦੀ ਪੂਜਾ ਕਰਨ ਦੇ ਥਾਂ ਉਸ ਹਾਜ਼ਰ-ਨਾਜ਼ਰ ਪ੍ਰਭੂ ਦਾ ਨਾਮ ਧਿਆਵੋ) । ੪।੧।

ਗੁਰੂਗੀ ਮਹਲਾ ੧॥ ਨਾਭਿ ਕਮਲ ਤੇ ਬ੍ਰਹਮਾ ਉਪਜੇ ਬੇਦ ਪੜਹਿ ਮੁਖਿ ਕੰਠਿ ਸਵਾਰਿ ॥ ਤਾ ਕੇ ਅੰਤੁ ਨ ਜਾਈ ਲਖਣਾ ਆਵਤ ਜਾਤ ਰਹੈ ਗੁਬਾਰਿ॥੧॥ ਪ੍ਰੀਤਮ ਕਿਉ ਬਿਸਰਹਿ ਮੇਰੇ ਪ੍ਰਾਣ ਅਧਾਰ॥ ਜਾ ਕੀ ਭਗਤਿ ਕਰਹਿ ਜਨ ਪੂਰੇ ਮੁਨਿਜਨ ਸੇਵਹਿ ਗੁਰ ਵੀਚਾਰਿ ॥੧॥ ਰਹਾਉ ॥ ਰਵਿ ਸਸਿ ਦੀਪਕ ਜਾ ਕੇ ਤ੍ਰਿਭਵਣਿ ਏਕਾ ਜੋਤਿ ਮੁਗਾਰਿ ॥ ਗੁਰਮੁਖਿ ਹੋਇ ਸੁ ਅਹਿਨਿਸਿ ਨਿਰਮਲੁ ਮਨਮੁਖਿ ਰੈਣਿ ਅੰਧਾਰਿ ॥੨॥ ਸਿਧ ਸਮਾਧਿ ਕਰਹਿ ਨਿਤ ਝਗਰਾ ਦੁਹੁ ਲੋਚਨ ਕਿਆ ਹੇਰੈ ॥ ਅੰਤਰਿ ਜੋਤਿ ਸਬਦੁ ਧੁਨਿ ਜਾਗੈ ਸਤਿਗੁਰੁ ਝਗਰੁ ਨਿਬੇਰੈ॥੩॥ ਸੁਰਿ ਨਰ ਨਾਥ ਬੇਅੰਤ ਅਜੋਨੀ ਸਾਚੈ ਮਹਲਿ ਅਪਾਰਾ ॥ ਨਾਨਕ ਸਹਜਿ ਮਿਲੈ ਜਗ ਜੀਵਨ ਨਦਰਿ ਕਰਹੁ ਨਿਸਤਾਰਾ ॥ ੪ ॥ ੨ ॥ [ਪੰਨਾ ੪੮੯]

ਪਦ ਅਰਥ :- ਨਾਭਿ-ਧੁੰਨੀ, ਵਿਸ਼ਨੂ ਦੀ ਧੁੰਨੀ । ਤੇ-ਤੋਂ । ਉਪਜੇ-ਜੰਮਿਆ । ਬੇਦ-(ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ । ਪੜ੍ਹਹਿ-(ਪੰਡਿਤ ਲੋਕ) ਪੜ੍ਹਦੇ ਹਨ । ਮੁਖਿ-ਮੂੰਹ ਨਾਲ । ਕੰਠਿ-ਗਲੇ ਤੋਂ । ਸਵਾਰਿ-ਸਵਾਰ ਕੇ, ਮਿੱਠੀ ਸੁਰ ਨਾਲ । ਤਾ ਕੋ-ਉਸ ਪਰਮਾਤਮਾ ਦਾ । ਗੁਬਾਰਿ-ਹਨੇਰੇ ਵਿਚ । ੧ ।

ਕਿਉ ਬਿਸਰਹਿ-ਨਾਹ ਵਿੱਸਰ । ਪ੍ਰਾਣ ਅਧਾਰ-ਪ੍ਰਾਣਾਂ ਦੇ ਆਸਰੇ । ਜਾ ਕੀ-ਜਿਸ ਦੀ । ਗੁਰ ਵੀਚਾਰਿ-ਗੁਰੂ ਦੀ ਦੱਸੀ ਮਤਿ ਦੇ ਆਸਰੇ । ਸੇਵਹਿ-ਸੇਵਦੇ ਹਨ, ਸਿਮਰਦੇ ਹਨ । ੧ । ਰਹਾਉ ।

ਰਵਿ-ਸੂਰਜ । ਸਸਿ-ਚੰਦ੍ਰਮਾ । ਦੀਪਕ-ਦੀਵੇ । ਜਾ ਕੇ-ਜਿਸ ਪ੍ਰਭੂ ਦੇ । ਤ੍ਰਿਭਵਣਿ-ਤਿੰਨ ਭਵਨਾਂ ਵਾਲੇ ਜਗਤ ਵਿਚ । ਏਕਾ ਜੋਤਿ-ਉਸੇ ਦੀ ਹੀ ਜੋਤਿ । ਮੁਰਾਰਿ-[ਮੁਰ ਅਰਿ] ਪਰਮਾਤਮਾ । ਗੁਰਮੁਖਿ-ਗੁਰੂ ਦੇ ਸਨਮੁਖ, ਜਿਸ ਦਾ ਮੂੰਹ ਗੁਰੂ ਵਲ ਹੈ, ਜੋ ਗੁਰੂ ਦੇ ਦੱਸੇ ਰਸਤੇ ਤੇ ਤੁਰਦਾ ਹੈ । ਅਹਿ-ਦਿਨ । ਨਿਸਿ-ਰਾਤ । ਮਨਮੁਖਿ-ਜੋ ਆਪਣੇ ਮਨ ਦੇ ਪਿੱਛੇ ਤੁਰਦਾ ਹੈ । ਰੈਣਿ-ਰਾਤ, ਜ਼ਿੰਦਗੀ । ਅੰਧਾਰਿ-ਹਨੇਰੇ ਵਿਚ ।

ਸਿਧ-ਵਡੇ ਵਡੇ ਪ੍ਰਸਿੱਧ ਜੋਗੀ । ਬਗਰਾ-ਮਨ ਨਾਲ ਬਗੜਾ, ਮਨ ਨੂੰ ਜਿੱਤਣ ਦੇ ਜਤਨ । ਹਰੈ-ਵੇਖਦਾ ਹੈ, ਵੇਖ ਸਕਦਾ ਹੈ । ਕਿਆ ਹਰੈ-ਕੀਹ ਵੇਖ ਸਕਦਾ ਹੈ ? ਕੁਝ ਨਹੀਂ ਵੇਖ ਸਕਦਾ । ਨਿਬੇਰੈ-ਮੁਕਾ ਦੇਵੇ । ੩ ।

ਸੁਰਿ-ਦੇਵਤੇ । ਨਰ-ਮਨੁੱਖ । ਸਾਚੈ ਮਹਲਿ-ਸਦਾ ਥਿਰ ਰਹਿਣ ਵਾਲੇ ਮਹਲ ਵਿਚ । ਅਪਾਰਾ-ਹੇ ਅਪਾਰ ! ਸਹਜਿ-ਅਭੋਲਤਾ ਵਿਚ । ਜਗ ਜੀਵਨ-ਹੇ ਜਗਤ ਦੇ ਜੀਵਨ ! ੪ ।

ਅਰਥ :- ਹੇ ਮੇਰੀ ਜ਼ਿੰਦਗੀ ਦੇ ਆਸਰੇ ਪ੍ਰੀਤਮ ! ਮੈਨੂੰ ਨਾਂਹ ਭੁੱਲ । ਤੂੰ ਉਹ ਹੈਂ ਜਿਸ ਦੀ ਭਗਤੀ ਪੂਰਨ ਪੁਰਖ ਸਦਾ ਕਰਦੇ ਰਹਿੰਦੇ ਹਨ, ਜਿਸ ਨੂੰ ਰਿਸ਼ੀ ਮੁਨੀ ਗੁਰੂ ਦੀ ਦੱਸੀ ਸੂਤ੍ਰ ਦੇ ਆਸਰੇ ਸਦਾ ਸਿਮਰਦੇ ਹਨ । ੧ । ਰਹਾਉ ।

(ਪੁਰਾਣਾਂ ਵਿਚ ਕਥਾ ਆਉਂਦੀ ਹੈ ਕਿ ਜਿਸ ਬ੍ਰਹਮਾ ਦੇ ਰਚੇ ਹੋਏ) ਵੇਦ (ਪੰਡਿਤ ਲੋਕ) ਮੂੰਹੋਂ ਗਲੇ ਨਾਲ ਮਿੱਠੀ ਸੁਰ ਵਿਚ ਨਿੱਤ ਪੜ੍ਹਦੇ ਹਨ, ਉਹ ਬ੍ਰਹਮਾ ਵਿਸ਼ਨੂ ਦੀ ਧੁੰਨੀ ਵਿਚੋਂ ਉੱਗੀ ਹੋਏ ਕੋਲ ਦੀ ਨਾਲ ਤੋਂ ਜੰਮਿਆ (ਤੇ ਆਪਣੇ ਜਨਮ-ਦਾਤੇ ਦੀ ਕੁਦਰਤਿ ਦਾ ਅੰਤ ਲੱਭਣ ਲਈ ਉਸ ਨਾਲ ਵਿਚ ਚੱਲ ਪਿਆ, ਕਈ ਜੁਗ ਉਸ ਨਾਲ ਦੇ) ਹਨੇਰੇ ਵਿਚ ਹੀ ਆਉਂਦਾ ਜਾਂਦਾ ਰਿਹਾ, ਪਰ ਉਸ ਦਾ ਅੰਤ ਨਾਂਹ ਲੱਭ ਸਕਿਆ। ੧।

ਉਹ ਪ੍ਰਭੂ ਇਤਨਾ ਵਡਾ ਹੈ ਕਿ ਸੂਰਜ ਤੇ ਚੰਦ੍ਰਮਾ ਉਸ ਦੇ ਤ੍ਰਿਭਵਣੀ ਜਗਤ ਵਿਚ (ਮਾਨੋ ਨਿਕੇ ਜਿਹੇ) ਦੀਵੇ (ਹੀ) ਹਨ, ਸਾਰੇ ਜਗਤ ਵਿਚ ਉਸੇ ਦੀ ਜੋਤਿ ਵਿਆਪਕ ਹੈ ।

ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਨੂੰ ਦਿਨ ਰਾਤ ਮਿਲਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ ਜਾਂਦਾ ਹੈ। ਜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ ਉਸ ਦੀ ਜ਼ਿੰਦਗੀ ਦੀ ਰਾਤ (ਅਗਿਆਨਤਾ ਦੇ) ਹਨੇਰੇ ਵਿਚ ਬੀਤਦੀ ਹੈ। ੨।

ਵਡੇ ਵਡੇ ਜੋਗੀ (ਆਪਣੇ ਹੀ ਉੱਦਮ ਦੀ ਟੇਕ ਰੱਖ ਕੇ) ਸਮਾਧੀਆਂ ਲਾਂਦੇ ਹਨ ਤੇ ਮਨ ਨੂੰ ਜਿੱਤਣ ਦੇ ਜਤਨ ਕਰਦੇ ਹਨ (ਪਰ ਜੇਹੜਾ ਮਨੁੱਖ ਆਪਣੇ ਉੱਦਮ ਉੱਤੇ ਹੀ ਟੇਕ ਰੱਖੇ, ਉਸ ਨੂੰ) ਉਹ ਅੰਦਰ-ਵੱਸਦੀ ਜੋਤਿ ਇਹਨਾਂ ਅੱਖਾਂ ਨਾਲ ਨਹੀਂ ਦਿੱਸਦੀ। (ਜੇ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ) ਉਸ ਦਾ ਮਨ ਵਾਲਾ ਝਗੜਾ ਗੁਰੂ ਮੁਕਾ ਦੇਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ-ਰੂਪ ਮਿੱਠੀ ਲਗਨ ਲੱਗ ਪੈਂਦੀ ਹੈ, ਉਸ ਦੇ ਅੰਦਰ ਪਰਮਾਤਮਾ ਦੀ ਜੋਤਿ ਜਗ ਪੈਂਦੀ ਹੈ। ੩।

ਹੇ ਨਾਨਕ ! (ਅਰਦਾਸ ਕਰ—) ਹੇ ਦੇਵਤਿਆਂ ਤੇ ਮਨੁੱਖਾਂ ਦੇ ਖਸਮ ! ਹੇ ਬੇਅੰਤ ! ਹੇ ਜੂਨ-ਰਹਿਤ ! ਤੇ ਅਟੱਲ ਮਹਲ ਵਿਚ ਟਿਕੇ ਰਹਿਣ ਵਾਲੇ ਅਪਾਰ ਪ੍ਰਭੂ ! ਹੇ ਜਗਤ ਦੇ ਜੀਵਨ ! (ਮੇਹਰ ਕਰ ਮੈਨੂੰ) ਅਡੋਲਤਾ ਵਿਚ ਨਿਵਾਸ ਮਿਲੇ। ਮੇਹਰ ਦੀ ਨਿਗਾਹ ਕਰ ਕੇ ਮੇਰਾ ਬੇੜਾ ਪਾਰ ਕਰ। ੪। ੨।

ਰਾਗੁ ਗੁਜਰੀ ਮਹਲਾ ੩ ਘਰੁ ੧

੧ ਓਸਤਿਗੁਰਪ੍ਰਸਾਦਿ॥ ਪ੍ਰਿਗੁ ਇਵੇਹਾ ਜੀਵਣਾ ਜਿਤੁ ਹਰਿ ਪ੍ਰੀਤਿ ਨ ਪਾਇ ॥ ਜਿਤੁ ਕੰਮਿ ਹਰਿ ਵੀਸਰੈ ਦੂਜੈ ਲਗੈ ਜਾਇ ॥੧॥ ਐਸਾ ਸਤਿਗੁਰੁ ਸੇਵੀਐ ਮਨਾ ਜਿਤੁ ਸੇਵਿਐ ਗੋਵਿੰਦ ਪ੍ਰੀਤਿ ਉਪਜੈ ਅਵਰ ਵਿਸਰਿ ਸਭ ਜਾਇ ॥ ਹਰਿ ਸੇਤੀ ਚਿਤੁ ਗਹਿ ਰਹੈ ਜਰਾ ਕਾ ਭਉ ਨ ਹੋਵਈ ਜੀਵਨ ਪਦਵੀ ਪਾਇ ॥੧॥ ਰਹਾਉ॥ ਗੋਬਿੰਦ ਪ੍ਰੀਤਿ ਸਿਉ ਇਕੁ ਸਹਜੁ ਉਪਜਿਆ ਵੇਖੁ ਜੈਸੀ ਭਗਤਿ ਬਨੀ॥ ਆਪ ਸੇਤੀ ਆਪੁ ਖਾਇਆ ਤਾ ਮਨੁ ਨਿਰਮਲੁ ਹੋਆ ਜੋਤੀ ਜੋਤਿ ਸਮਈ ॥੨॥ ਬਿਨੁ ਭਾਗਾ ਐਸਾ ਸਤਿਗੁਰੁ ਨ ਪਾਈਐ ਜੇ ਲੋਚੈ ਸਭੁ ਕੋਇ ॥ ਕੂੜੈ ਕੀ ਪਾਲਿ ਵਿਚਰੁ ਨਿਕਲੈ ਤਾ ਸਦਾ ਸੁਖੁ ਹੋਇ ॥੩॥ ਨਾਨਕ ਐਸੇ ਸਤਿਗੁਰੁ ਕੀ ਕਿਆ ਓਹੁ ਸੇਵਕੁ ਸੇਵਾ ਕਰੇ ਗੁਰੁ ਅਗੈ ਜੀਉ ਧਰੇਇ ॥ ਸਤਿਗੁਰੁ ਕਾ ਭਾਣਾ ਚਿਤਿ ਕਰੇ ਸਤਿਗੁਰੁ ਆਪੇ ਕ੍ਰਿਪਾ ਕਰੇਇ ॥੪॥ ੧ ॥ ੩ ॥ [ਪੰਨਾ ੪੯੦]

ਪਦ ਅਰਥ :- ਪ੍ਰਿਗੁ—ਫਿਟਕਾਰ-ਜੋਗ। ਜਿਤੁ—ਜਿਸ (ਜੀਉਣ) ਵਿਚ। ਜਿਤੁ ਕੰਮਿ—ਜਿਸ ਕੰਮ ਵਿਚ। ਦੂਜੈ—ਮਾਇਆ (ਦੇ ਮੋਹ) ਵਿਚ। ੧।

ਮਨਾ—ਹੇ ਮਨ ! ਜਿਤੁ ਸੇਵਿਐ—ਜਿਸ ਦੀ ਸੇਵਾ ਕੀਤਿਆਂ। ਅਵਰ—ਹੋਰ ਦੀ (ਪ੍ਰੀਤਿ)। ਸੇਤੀ—ਨਾਲ। ਗਹਿ ਰਹੈ—ਜੁੜਿਆ ਰਹੇ। ਜਰਾ—ਬੁਢੇਪਾ। ਪਦਵੀ—ਦਰਜਾ। ਰਹਾਉ।

ਸਿਉ—ਨਾਲ। ਸਹਜੁ—ਆਤਮਕ ਅਭੋਲਤਾ। ਜੈਸੀ—ਅਸਚਰਜ ਜਿਹੀ। ਸੇਤੀ—ਨਾਲ। ਆਪ ਸੇਤੀ—ਮਨ ਦੀ ਰਾਹੀਂ। ਆਪੁ—ਆਪਾ-ਭਾਵ। ਜੋਤੀ—ਪਰਮਾਤਮਾ ਦੀ ਜੋਤਿ ਵਿਚ। ਜੋਤਿ—ਸੁਰਤਿ। ਸਮਈ—ਸਮਾਈ, ਲੀਨ ਹੋ ਗਈ। ੨।

ਸਭੁ ਕੋਈ—ਹਰੇਕ ਜੀਵ। ਕੂੜ—ਭੂਠ, ਮਾਇਆ ਦਾ ਮੋਹ। ਪਾਲਿ—ਕੰਧ। ੩।

ਜੀਉ—ਜਿੰਦ, ਆਪਣਾ ਆਪ। ਧਰੇਇ—ਧਰ ਦੇਂਦਾ ਹੈ। ਚਿਤਿ—ਚਿੱਤ ਵਿਚ। ੪।

ਅਰਥ :- ਹੇ ਮੇਰੇ ਮਨ ! ਇਹੋ ਜਿਹੇ ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਜਿਸ ਦੀ ਸਰਨ ਪਿਆਂ ਪਰਮਾਤਮਾ ਨਾਲ ਪਿਆਰ ਪੈਦਾ ਹੋ ਜਾਏ, ਅਤੇ ਹੋਰ (ਮਾਇਆ ਆਦਿਕ) ਦਾ ਪਿਆਰ ਸਾਰਾ ਭੁਲ ਜਾਏ, (ਜਿਸ ਦੀ ਸਰਨ ਪਿਆਂ) ਪਰਮਾਤਮਾ ਨਾਲ ਚਿੱਤ ਸਦਾ ਜੁੜਿਆ ਰਹੇ, ਅਤੇ ਇਹੋ ਜਿਹਾ ਆਤਮਕ ਜੀਵਨ ਦਾ ਦਰਜਾ ਮਿਲ ਜਾਏ ਜਿਸ ਨੂੰ ਕਦੇ ਬੁਢੇਪੇ ਦਾ ਡਰ ਨਾਂਹ ਹੋ ਸਕੇ (ਜੋ ਆਤਮਕ ਦਰਜਾ ਕਦੇ ਕਮਜ਼ੋਰ ਨਾਂਹ ਹੋ ਸਕੇ)। ੧। ਰਹਾਉ।

(ਹੇ ਮੇਰੇ ਮਨ !) ਇਹੋ ਜਿਹਾ ਜੀਵਨ ਫਿਟਕਾਰ-ਜੋਗ ਹੈ ਜਿਸ ਜੀਉਣ ਵਿਚ ਪਰਮਾਤਮਾ ਨਾਲ ਪਿਆਰ ਨਾਂਹ ਬਣੇ, (ਐਸਾ ਭੀ ਕੰਮ ਫਿਟਕਾਰ-ਜੋਗ ਹੈ) ਜਿਸ ਕੰਮ ਵਿਚ ਲੱਗਿਆਂ ਪਰਮਾਤਮਾ ਭੁੱਲ ਜਾਏ, ਅਤੇ ਮਨੁੱਖ ਮਾਇਆ ਦੇ ਮੋਹ ਵਿਚ ਜਾ ਫਸੇ। ੧।

ਹੇ ਭਾਈ ! ਪਰਮਾਤਮਾ ਨਾਲ ਪਿਆਰ ਪਾਇਆਂ (ਮਨੁੱਖ ਦੇ ਅੰਦਰ) ਇਕ (ਅਚਰਜ) ਆਤਮਕ ਅਭੋਲਤਾ ਪੈਦਾ ਹੁੰਦੀ ਹੈ, ਹੈਰਾਨ ਕਰਨ ਵਾਲੀ ਭਗਤੀ (ਦਾ ਰੰਗ) ਬਣਦਾ ਹੈ। ਅੰਦਰੇ ਅੰਦਰ ਹੀ (ਮਨੁੱਖ ਦੇ ਅੰਦਰੋਂ) ਆਪਾ-ਭਾਵ (ਅਹੰਕਾਰ) ਮੁੱਕ ਜਾਂਦਾ ਹੈ, (ਜਦੋਂ ਆਪਾ-ਭਾਵ ਮੁੱਕਦਾ ਹੈ) ਤਦੋਂ ਮਨ ਪਵਿਤ੍ਰ ਹੋ ਜਾਂਦਾ ਹੈ, ਤਦੋਂ ਮਨੁੱਖ ਦੀ ਸੁਰਤਿ ਰੱਬੀ ਨੂਰ ਵਿਚ ਲੀਨ ਰਹਿੰਦੀ ਹੈ। ੨।

(ਪਰ, ਹੇ ਭਾਈ !) ਚਾਹੇ ਹਰੇਕ ਮਨੁੱਖ ਪਿਆ ਤਾਂਘ ਕਰੇ, ਕਿਸਮਤ ਤੋਂ ਬਿਨਾ ਅਜੇਹਾ ਗੁਰੂ ਨਹੀਂ ਮਿਲਦਾ (ਜਿਸ ਦੇ ਮਿਲਿਆਂ ਮਨੁੱਖ ਦੇ) ਅੰਦਰੋਂ ਮਾਇਆ ਦੇ ਮੋਹ ਵਾਲੀ ਕੰਧ ਦੂਰ ਹੋ ਜਾਏ। (ਜਦੋਂ ਇਹ ਕੰਧ ਨਿਕਲ ਜਾਂਦੀ ਹੈ ਤੇ ਹਰੀ ਨਾਲ ਮਿਲਾਪ ਹੋ ਜਾਂਦਾ ਹੈ) ਤਦੋਂ ਮਨੁੱਖ ਨੂੰ ਸਦਾ ਲਈ ਆਨੰਦ ਪ੍ਰਾਪਤ ਹੋ ਜਾਂਦਾ ਹੈ। ੩।

ਹੇ ਨਾਨਕ ! (ਜਿਸ ਸੇਵਕ ਨੂੰ ਇਹੋ ਜਿਹਾ ਗੁਰੂ ਮਿਲ ਪੈਂਦਾ ਹੈ) ਉਹ ਸੇਵਕ ਅਜੇਹੇ ਗੁਰੂ ਦੀ ਕੀਹ ਸੇਵਾ ਕਰਦਾ ਹੈ ? (ਬੱਸ, ਇਹੀ ਸੇਵਾ ਕਰਦਾ ਹੈ ਕਿ) ਗੁਰੂ ਦੇ

ਅੱਜੇ ਆਪਣੀ ਜਿੰਦ ਭੋਟਾ ਕਰ ਦੇਂਦਾ ਹੈ (ਭਾਵ, ਉਹ ਸੇਵਕ) ਗੁਰੂ ਦੀ ਮਰਜ਼ੀ ਨੂੰ ਆਪਣੇ ਚਿੱਤ ਵਿਚ ਟਿਕਾ ਲੈਂਦਾ ਹੈ (ਗੁਰੂ ਦੇ ਹੁਕਮ ਵਿਚ ਤੁਰਦਾ ਹੈ)। ਪਰ ਭਾਣਾ ਮੰਨਾਣਾ ਭੀ ਕੋਈ ਸੌਖੀ ਖੇਡ ਨਹੀਂ, ਜਿਸ ਮਨੁੱਖ ਉਤੇ) ਗੁਰੂ ਆਪ ਹੀ ਕਿਰਪਾ ਕਰਦਾ ਹੈ (ਉਹ ਮਨੁੱਖ ਗੁਰੂ ਦੇ ਹੁਕਮ ਨੂੰ ਸਦਾ ਮੰਨਦਾ ਹੈ)। ੪। ੧। ੩।

ਗੁਜਰੀ ਮਹਲਾ ੩॥ ਹਰਿ ਕੀ ਤੁਮ ਸੇਵਾ ਕਰਹੁ ਦੂਜੀ ਸੇਵਾ ਕਰਹੁ ਨ ਕੋਇ ਜੀ ॥ ਹਰਿ ਕੀ ਸੇਵਾ ਤੇ ਮਨਹੁ ਚਿੰਦਿਆ ਫਲੁ ਪਾਈਐ ਦੂਜੀ ਸੇਵਾ ਜਨਮੁ ਬਿਰਥਾ ਜਾਇ ਜੀ ॥੧॥ ਹਰਿ ਮੇਰੀ ਪ੍ਰੀਤਿ ਰੀਤਿ ਹੈ ਹਰਿ ਮੇਰੀ ਹਰਿ ਮੇਰੀ ਕਥਾ ਕਹਾਨੀ ਜੀ ॥ ਗੁਰਪ੍ਰਸਾਦਿ ਮੇਰਾ ਮਨੁ ਭੀਜੈ ਏਹਾ ਸੇਵ ਬਨੀ ਜੀਉ ॥੧॥ ਰਹਾਉ ॥ ਹਰਿ ਮੇਰਾ ਸਿਮ੍ਰਿਤਿ ਹਰਿ ਮੇਰਾ ਸਾਸਤ੍ਰ ਹਰਿ ਮੇਰਾ ਬੰਧਪੁ ਹਰਿ ਮੇਰਾ ਭਾਈ ॥ ਹਰਿ ਕੀ ਮੈ ਭੂਖ ਲਾਗੈ ਹਰਿਨਾਮਿ ਮੇਰਾ ਮਨੁ ਤ੍ਰਿਪਤੈ ਹਰਿ ਮੇਰਾ ਸਾਕੁ ਅੰਤਿ ਹੋਇ ਸਖਾਈ ॥ ੨ ॥ ਹਰਿ ਬਿਨੁ ਹੋਰ ਰਾਸਿ ਕੂੜੀ ਹੈ ਚਲਦਿਆ ਨਾਲਿ ਨ ਜਾਈ ॥ ਹਰਿ ਮੇਰਾ ਧਨੁ ਮੇਰੇ ਸਾਥਿ ਚਾਲੈ ਜਹਾ ਹਉ ਜਾਉ ਤਹ ਜਾਈ ॥ ੩ ॥ ਸੋ ਝੂਠਾ ਜੋ ਝੂਠੇ ਲਾਗੈ ਝੂਠੇ ਕਰਮ ਕਮਾਈ ॥ ਕਹੈ ਨਾਨਕੁ ਹਰਿ ਕਾ ਭਾਣਾ ਹੋਆ ਕਹਣਾ ਕਛੁ ਨ ਜਾਈ ॥੪॥੨॥੪॥ [ਪੰਨਾ ੪੯੦]

ਪਦ ਅਰਥ :- ਜੀ-ਹੇ ਭਾਈ ! ਤੇ-ਤੋਂ, ਨਾਲ । ਮਨਹੁ ਚਿੰਦਿਆ-ਮਨ ਤੋਂ ਚਿਤਵਿਆ ਹੋਇਆ । ਬਿਰਥਾ-ਵਿਅਰਥ । ੧ ।

ਰੀਤਿ-ਜੀਵਨ-ਜੁਗਤਿ । ਕਥਾ ਕਹਾਨੀ-ਮਨ ਪਰਚਾਵੇ ਦੀਆਂ ਗੱਲਾਂ । ਪ੍ਰਸਾਦਿ-ਕਿਰਪਾ ਨਾਲ । ਭੀਜੈ-ਭਿੱਜ ਜਾਏ, ਗਿੱਝ ਜਾਏ । ਬਨੀ-ਫੱਥੀ । ੧ । ਰਹਾਉ ।

ਬੰਧਪੁ-ਰਿਸ਼ਤੇਦਾਰ । ਭਾਈ-ਭਰਾ । ਨਾਮਿ-ਨਾਮ ਨਾਲ । ਤ੍ਰਿਪਤੈ-ਰੱਜਦਾ ਹੈ । ਸਖਾਈ-ਸਾਥੀ । ੨ ।

ਰਾਸਿ-ਸਰਮਾਇਆ । ਕੂੜੀ-ਨਾਸਵੰਤ । ਹਉ-ਮੈਂ । ਜਾਉ-ਜਾਉਂ, ਮੈਂ ਜਾਂਦਾ ਹਾਂ । ੩ ।

ਝੂਠੇ-ਨਾਸਵੰਤ ਪਦਾਰਥਾਂ ਵਿਚ । ਲਾਗੈ-ਪਿਆਰ ਪਾਂਦਾ ਹੈ । ਕਮਾਈ-ਕਮਾਂਦਾ ਹੈ । ਭਾਣਾ-ਰਚਾ । ੪ ।

ਅਰਥ :- ਹੇ ਭਾਈ ! ਪਰਮਾਤਮਾ ਨਾਲ ਪਿਆਰ ਮੇਰੀ ਜੀਵਨ-ਜੁਗਤਿ ਹੈ, ਪਰਮਾਤਮਾ ਵੀ ਸਿਫਤਿ ਸਾਲਾਹ ਮੇਰੇ ਵਾਸਤੇ ਮਨ-ਪਰਚਾਵੇ ਦੀਆਂ ਗੱਲਾਂ ਹਨ । ਬੱਸ!

ਮੈਨੂੰ ਇਹੀ ਸੇਵਾ-ਭਗਤੀ ਚੰਗੀ ਲੱਗਦੀ ਹੈ ਕਿ ਗੁਰੂ ਦੀ ਕਿਰਪਾ ਨਾਲ ਮੇਰਾ ਮਨ ਪਰਮਾਤਮਾ ਦੀ ਯਾਦ ਵਿਚ ਗਿੱਝ ਜਾਏ ।੧। ਰਹਾਉ ।

ਹੇ ਭਾਈ ! ਸਿਰਫ ਪਰਮਾਤਮਾ ਦੀ ਸੇਵਾ-ਭਗਤੀ ਕਰੋ ਕਿਸੇ ਹੋਰ (ਦੇਵੀ ਦੇਵਤੇ ਆਦਿਕ) ਦੀ ਸੇਵਾ-ਪੂਜਾ ਨਾਂਹ ਕਰੋ । ਪਰਮਾਤਮਾ ਦੀ ਸੇਵਾ ਭਗਤੀ ਕੀਤਿਆਂ ਮਨ-ਇੱਛਤ ਫਲ ਪਾ ਲਈਦਾ ਹੈ, ਕਿਸੇ ਹੋਰ (ਦੇਵੀ ਦੇਵਤੇ ਆਦਿਕ) ਦੀ ਪੂਜਾ ਨਾਲ ਆਪਣੀ ਜ਼ਿੰਦਗੀ ਹੀ ਵਿਅਰਥ ਚਲੀ ਜਾਂਦੀ ਹੈ ।੧।

ਹੇ ਭਾਈ ! ਪਰਮਾਤਮਾ ਦਾ ਨਾਮ ਹੀ ਮੇਰੇ ਵਾਸਤੇ ਸਿਮ੍ਰਿਤੀਆਂ ਦੀ ਮਰਯਾਦਾ ਹੈ ਤੇ ਸ਼ਾਸਤ੍ਰਾਂ ਦੀ ਵਿਚਾਰ ਹੈ, ਪਰਮਾਤਮਾ ਹੀ ਮੇਰਾ ਰਿਸ਼ਤੇਦਾਰ ਹੈ, ਪਰਮਾਤਮਾ ਹੀ ਮੇਰਾ ਭਰਾ-ਭਾਈ ਹੈ । ਪਰਮਾਤਮਾ ਦੇ ਸਿਮਰਨ ਦੀ ਮੈਨੂੰ ਭੁੱਖ ਲਗਦੀ ਹੈ (ਮੇਰੀ ਆਤਮਕ ਜ਼ਿੰਦਗੀ ਦੇ ਕਾਇਮ ਰਹਿਣ ਵਾਸਤੇ ਮੈਨੂੰ ਸਿਮਰਨ ਦੀ ਖੁਰਾਕ ਦੀ ਲੋੜ ਪੈਂਦੀ ਹੈ), ਪਰਮਾਤਮਾ ਦੇ ਨਾਮ ਵਿਚ ਜੁੜਿਆਂ ਮੇਰਾ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ । ਪਰਮਾਤਮਾ ਮੇਰਾ ਸੰਬੰਧੀ ਹੈ, ਪਰਮਾਤਮਾ ਹੀ ਮੇਰਾ ਅੰਤ ਵੇਲੇ ਦਾ ਸਾਥੀ ਹੈ ।੧।

(ਹੇ ਭਾਈ ! ਦੁਨੀਆ ਦੇ ਧਨ ਪਦਾਰਥ ਦਾ ਕੀਹ ਮਾਣ ?) ਪਰਮਾਤਮਾ ਦੇ ਨਾਮ ਤੋਂ ਬਿਨਾਂ ਹੋਰ ਸਰਮਾਇਆ ਝੂਠਾ ਹੈ, (ਜਗਤ ਤੋਂ) ਤੁਰਨ ਵੇਲੇ (ਮਨੁੱਖ ਦੇ) ਨਾਲ ਨਹੀਂ ਜਾਂਦਾ । (ਸੋ,) ਪਰਮਾਤਮਾ ਦਾ ਨਾਮ ਹੀ ਮੇਰਾ ਧਨ ਹੈ, ਇਹ ਧਨ ਮੇਰੇ ਨਾਲ ਸਾਥ ਕਰਦਾ ਹੈ, ਮੈਂ ਜਿਥੇ ਭੀ ਜਾਂਦਾ ਹਾਂ ਇਹ ਧਨ ਮੇਰੇ ਨਾਲ ਜਾਂਦਾ ਹੈ ।੩।

ਹੇ ਭਾਈ ! ਜੇਹੜਾ ਮਨੁੱਖ ਨਾਲ ਨਾਂਹ ਨਿਭਣ ਵਾਲੇ ਪਦਾਰਥਾਂ ਵਿਚ ਪ੍ਰੀਤਿ ਪਾਈ ਰੱਖਦਾ ਹੈ, ਉਸ ਦਾ ਜੀਵਨ ਹੀ ਉਹਨਾਂ ਪਦਾਰਥਾਂ ਨਾਲ ਇਕ-ਮਿਕ ਹੋ ਜਾਂਦਾ ਹੈ, ਉਹ ਨਿਤ ਉਹਨਾਂ ਨਾਸਵੰਤ ਪਦਾਰਥਾਂ ਦੀ ਖ਼ਾਤਰ ਹੀ ਦੌੜ-ਭੱਜ ਕਰਦਾ ਰਹਿੰਦਾ ਹੈ ।

(ਪਰ) ਨਾਨਕ ਆਖਦਾ ਹੈ—ਇਹ ਪਰਮਾਤਮਾ ਦੀ ਰਜ਼ਾ ਹੀ ਹੈ (ਕਿ ਕੋਈ ਹਰਿ-ਨਾਮ ਵਿਚ ਮਸਤ ਹੈ ਤੇ ਕੋਈ ਝੂਠੇ ਪਦਾਰਥਾਂ ਵਿਚ ਲੱਗਾ ਪਿਆ ਹੈ), ਇਸ ਰਜ਼ਾ ਨੂੰ ਚੰਗਾ ਜਾਂ ਮੰਦਾ ਨਹੀਂ ਆਖਿਆ ਜਾ ਸਕਦਾ ।੪।੨।੪।

ਗੁਜਰੀ ਮਹਲਾ ੩॥ ਜੁਗ ਮਾਹਿ ਨਾਮੁ ਦੁਲੰਭੁ ਹੈ ਗੁਰਮੁਖਿ ਪਾਇਆ ਜਾਇ ॥ ਬਿਨੁ ਨਾਵੈ ਮੁਕਤਿ ਨ ਹੋਵਈ ਵੇਖਹੁ ਕੇ ਵਿਉਪਾਇ ॥੧॥ ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥ ਸਤਿਗੁਰ ਮਿਲਿਐ ਹਰਿ ਮਨਿ ਵਸੈ ਸਹਜੇ ਰਹੈ ਸਮਾਇ ॥੧॥ ਰਹਾਉ ॥ ਜਾਂ ਭਉ ਪਾਏ ਆਪਣਾ ਬੈਰਾਗੁ ਉਪਜੈ ਮਨਿ ਆਇ ॥ ਬੈਰਾਗੈ ਤੇ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥ ੨ ॥ ਸੇਇ ਮੁਕਤ ਜਿ ਮਨੁ ਜਿਣਹਿ ਫਿਰਿ ਧਾਤੁ ਨ ਲਾਗੈ

ਆਇ ॥ ਦਸਵੈ ਦੁਆਰਿ ਰਹਤ ਕਰੇ ਤ੍ਰਿਭਵਣ ਸੋਝੀ ਪਾਇ ॥੩॥ ਨਾਨਕ
ਗੁਰ ਤੇ ਗੁਰੁ ਹੋਇਆ ਵੇਖਹੁ ਤਿਸ ਕੀ ਰਜਾਇ ॥ ਇਹੁ ਕਾਰਣੁ ਕਰਤਾ
ਕਰੇ ਜੋਤੀ ਜੋਤਿ ਸਮਾਇ ॥੪॥੩॥੫॥ [ਪੰਨਾ ੪੯੦]

ਪਦ ਅਰਥ :- ਜੁਗ ਮਹਿ-ਜਗਤ ਵਿਚ, ਜਮਾਨੇ ਵਿਚ । ਦੁਲੰਭੁ-ਦੁਰਲੱਭ,
ਬੜੀ ਔਖਿਆਈ ਨਾਲ ਮਿਲਣ ਵਾਲਾ । ਗੁਰਮੁਖਿ-ਗੁਰੂ ਦੀ ਸਰਨ ਪਿਆਂ । ਮੁਕਤਿ-
ਵਿਕਾਰਾਂ ਤੋਂ ਖ਼ਲਾਸੀ । ਹੋਵਈ-ਹੋਵਏ, ਹੋਵੈ, ਹੁੰਦੀ । ਕੋ-ਕੋਈ ਧਿਰ ਭੀ । ਵਿਉਪਾਉ-
ਨਿਰਨਾ ਕਰ ਕੇ । ੧।

ਸਦ-ਸਦਾ । ਮਨਿ-ਮਨ ਵਿਚ । ਸਹਜੇ-ਆਤਮਕ ਅਭੋਲਤਾ ਵਿਚ । ੧। ਰਹਾਉ ।
ਜਾਂ-ਜਦੋਂ । ਭਉ-ਡਰ-ਅਦਬ । ਬੈਰਾਗੁ-ਮਾਇਆ ਵਲੋਂ ਉਪਰਾਮਤਾ । ਤੇ-
ਤੋਂ । ਸਿਉ-ਨਾਲ । ੨।

ਸੋਇ-ਉਹ ਬੰਦੇ [ਬਹੁ ਵਚਨ] । ਮੁਕਤ-ਵਿਕਾਰਾਂ ਤੋਂ ਆਜ਼ਾਦ । ਜਿ-ਜੇਹੜੇ ।
ਜਿਣਹਿ-ਜਿੱਤਦੇ ਹਨ । ਧਾਤੁ-ਮਾਇਆ । ਲਾਗੈ-ਚੰਬੜਦੀ । ਦੁਆਰਿ-ਦੁਆਰ
ਵਿਚ । ਰਹਤ-ਰਿਹਾਇਸ਼ । ਤ੍ਰਿਭਵਣ-ਤਿੰਨਾਂ ਭਵਨਾਂ ਵਿਚ ਵਿਆਪਕ ਪ੍ਰਭੂ । ੩।

ਗੁਰ ਤੇ-ਗੁਰੂ ਤੋਂ । ਤਿਸ ਕੀ-[ਲਫਜ਼ 'ਤਿਸੁ' ਦਾ ਸੰਬੰਧਕ 'ਕੀ' ਦੇ ਕਾਰਨ
ਉੱਡ ਗਿਆ ਹੈ] । ਰਜਾਇ-ਮਰਜ਼ੀ । ਕਰਤਾ-ਕਰਤਾਰ । ੪।

ਅਰਥ :- ਹੇ ਭਾਈ ! ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਸਦਕੇ
ਜਾਂਦਾ ਹਾਂ । ਜੇ ਗੁਰੂ ਮਿਲ ਪਏ ਤਾਂ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ,
ਮਨੁੱਖ ਆਤਮਕ ਅਭੋਲਤਾ ਵਿਚ ਲੀਨ ਰਹਿੰਦਾ ਹੈ । ੧। ਰਹਾਉ ।

ਹੇ ਭਾਈ ! ਜਗਤ ਵਿਚ (ਹੋਰ ਪਰਦਾਰਥ ਤਾਂ ਸੁਖੰਨ ਮਿਲ ਜਾਂਦੇ ਹਨ, ਪਰ)
ਪਰਮਾਤਮਾ ਦਾ ਨਾਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਇਹ ਨਾਮ ਗੁਰੂ ਦੀ ਸਰਨ
ਪਿਆਂ ਹੀ ਮਿਲਦਾ ਹੈ । ਤੇ, ਜਿਤਨਾ ਚਿਰ ਹਰਿ-ਨਾਮ ਨਾਂਹ ਮਿਲੇ ਉਤਨਾ ਚਿਰ
ਵਿਕਾਰਾਂ ਤੋਂ ਖ਼ਲਾਸੀ ਨਹੀਂ ਹੁੰਦੀ, ਬੇ-ਸ਼ਕ ਕੋਈ ਭੀ ਧਿਰ ਕੋਈ ਹੋਰ ਉਪਾਉ ਕਰ
ਕੇ (ਨਿਰਨਾ ਕਰ ਕੇ) ਵੇਖ ਲਵੇ । ੧।

ਜਦੋਂ ਪਰਮਾਤਮਾ (ਕਿਸੇ ਮਨੁੱਖ ਦੇ ਹਿਰਦੇ ਵਿਚ) ਆਪਣਾ ਡਰ-ਅਦਬ ਪਾਂਦਾ ਹੈ
ਉਸ ਦੇ ਮਨ ਵਿਚ ਮਾਇਆ ਵਲੋਂ ਉਪਰਾਮਤਾ ਪੈਦਾ ਹੋ ਜਾਂਦੀ ਹੈ । ਇਸ ਉਪਰਾਮਤਾ
ਦੀ ਹੀ ਬਰਕਤਿ ਨਾਲ ਪਰਮਾਤਮਾ ਮਿਲ ਪੈਂਦਾ ਹੈ, ਤੇ, ਮਨੁੱਖ ਪਰਮਾਤਮਾ (ਦੇ ਚਰਨਾਂ)
ਨਾਲ ਸੁਰਤਿ ਜੋੜੀ ਰੱਖਦਾ ਹੈ । ੨ ।

ਹੇ ਭਾਈ ! ਜੇਹੜੇ ਮਨੁੱਖ ਆਪਣਾ ਮਨ ਜਿੱਤ ਲੈਂਦੇ ਹਨ, ਉਹ ਮਾਇਆ ਦੇ
ਬੰਧਨਾਂ ਤੋਂ ਆਜ਼ਾਦ ਹੋ ਜਾਂਦੇ ਹਨ, ਉਹਨਾਂ ਉੱਤੇ ਮੁੜ ਮਾਇਆ ਆਪਣਾ ਜ਼ੋਰ ਨਹੀਂ

ਪਾ ਸਕਦੀ। ਜੇਹੜਾ ਭੀ ਮਨੁੱਖ (ਇੰਦ੍ਰਿਆਂ ਦੀ ਪਹੁੰਚ ਤੋਂ ਉਤਾਂਹ) ਚਿੱਤ-ਆਕਾਸ਼ ਵਿਚ (ਉੱਚੇ ਆਤਮਕ ਮੰਡਲ ਵਿਚ) ਆਪਣੀ ਰਿਹਾਇਸ਼ ਬਣਾ ਲੈਂਦਾ ਹੈ, ਉਸ ਨੂੰ ਤਿੰਨ ਭਵਨਾਂ ਵਿਚ ਵਿਆਪਕ ਪ੍ਰਭੂ ਦੀ ਸਮਝ ਪੈ ਜਾਂਦੀ ਹੈ। ੩।

ਹੇ ਨਾਨਕ ! (ਆਖ-ਹੇ ਭਾਈ !) ਵੇਖੋ, ਪਰਮਾਤਮਾ ਦੀ ਅਚਰਜ ਮਰਛੀ ! (ਜੇਹੜਾ ਭੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਉਹ) ਗੁਰੂ ਦੀ ਸਰਨ ਪੈਣ ਨਾਲ ਗੁਰੂ ਦਾ ਰੂਪ ਬਣ ਜਾਂਦਾ ਹੈ। ਪਰਮਾਤਮਾ ਆਪ ਹੀ ਇਹ ਸਬੰਧ ਬਣਾਂਦਾ ਹੈ, (ਗੁਰੂ ਦੀ ਸਰਨ ਪਏ ਮਨੁੱਖ ਦੀ) ਆਤਮਾ ਪਰਮਾਤਮਾ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ। ੪। ੩। ੫।

ਗੁਜਰੀ ਮਹਲਾ ੩ ॥ ਰਾਮ ਰਾਮ ਸਭੁ ਕੋ ਕਹੈ ਕਹਿਐ ਰਾਮੁ ਨ ਹੋਇ ॥ ਗੁਰ ਪਰਸਾਦੀ ਰਾਮੁ ਮਨਿ ਵਸੈ ਤਾ ਫਲੁ ਪਾਵੈ ਕੋਇ ॥੧॥ ਅੰਤਰਿ ਗੋਵਿੰਦ ਜਿਸੁ ਲਾਗੈ ਪ੍ਰੀਤਿ ॥ ਹਰਿ ਤਿਸੁ ਕਦੇ ਨ ਵੀਸਰੈ ਹਰਿ ਹਰਿ ਕਰਹਿ ਸਦਾ ਮਨਿ ਚੀਤਿ ॥੧॥ ਰਹਾਉ ॥ ਹਿਰਦੈ ਜਿਨੁ ਕੈ ਕਪਟੁ ਵਸੈ ਬਾਹਰਹੁ ਸੰਤ ਕਹਾਹਿ ॥ ਤਿਸਨਾ ਮੂਲਿ ਨ ਚੁਕਈ ਅੰਤਿ ਗਏ ਪਛੁਤਾਹਿ ॥

੨॥ ਅਨੇਕ ਤੀਰਥ ਜੇ ਜਤਨ ਕਰੈ ਤਾ ਅੰਤਰ ਕੀ ਹਉਮੈ ਕਦੇ ਨ ਜਾਇ ॥

ਜਿਸੁ ਨਰ ਕੀ ਦੁਬਿਧਾ ਨ ਜਾਇ ਧਰਮਰਾਇ ਤਿਸੁ ਦੇਇ ਸਜਾਇ ॥ ੩ ॥ ਕਰਮੁ ਹੋਵੇ ਸੋਈ ਜਨੁ ਪਾਏ ਗੁਰਮੁਖਿ ਬੁਝੈ ਕੋਈ ॥ ਨਾਨਕ ਵਿਚਹੁ ਹਉਮੈ ਮਾਰੇ ਤਾਂ ਹਰਿ ਭੇਟੈ ਸੋਈ ॥੪॥੪॥੬॥ [ਪੰਨਾ ੪੯੧]

ਪਦ ਅਰਥ :- ਸਭੁ ਕੋ-ਹਰੇਕ ਜੀਵ। ਕਹੈ-(ਜੀਭ ਨਾਲ) ਆਖਦਾ ਹੈ। ਨ ਹੋਈ-(ਸਫਲਤਾ) ਨਹੀਂ ਹੁੰਦੀ। ਪਰਸਾਦੀ-ਪਰਸਾਦਿ, ਕਿਰਪਾ ਨਾਲ। ਮਨਿ-ਮਨ ਵਿਚ। ਕੋਇ-ਕੋਈ ਮਨੁੱਖ। ੧।

ਅੰਤਰਿ-ਹਿਰਦੇ ਵਿਚ। ਜਿਸੁ ਅੰਤਰਿ-ਜਿਸ ਮਨੁੱਖ ਦੇ ਅੰਦਰ। ਤਿਸੁ-ਉਸ ਮਨੁੱਖ ਨੂੰ। ਕਰਹਿ-(ਉਹ ਮਨੁੱਖ) ਕਰਦੇ ਹਨ [ਬਹੁ ਵਚਨ]। ਮਨਿ-ਮਨ ਵਿਚ। ਚੀਤਿ-ਚਿੱਤ ਵਿਚ। ੧। ਰਹਾਉ।

ਹਿਰਦੈ-ਹਿਰਦੇ ਵਿਚ। ਕਪਟੁ-ਧੋਖਾ। ਕਹਾਹਿ-ਅਖਵਾਂਦੇ ਹਨ। ਨ ਚੁਕਈ-ਨ ਚੁਕੈ, ਨਹੀਂ ਮੁੱਕਦੀ। ਅੰਤਿ-ਅੰਤ ਵੇਲੇ। ਗਏ-ਜਦੋਂ ਚੱਲ ਪਏ। ਪਛੁਤਾਹਿ-(ਤਦੋਂ) ਪਛੁਤਾਂਦੇ ਹਨ। ੨।

ਅੰਤਰ ਕੀ-ਅੰਦਰ ਦੀ [ਲਫਜ਼ 'ਅੰਤਰਿ' ਅਤੇ 'ਅੰਤਰ' ਦਾ ਫਰਕ ਚੇਤੇ ਰੱਖੋ। ਵੇਖੋ ਗੁ: ਵਿ:]।

ਦੁਬਿਧਾ-ਦੁ-ਚਿੱਤਾ-ਪਨ; ਮਨ ਦਾ ਖਿੰਡਾਉ। ਦੇਇ-ਦੇਂਦਾ ਹੈ। ੩।

ਕਰਮੁ—ਬਖਸ਼ਸ਼ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਭੇਟੈ—ਮਿਲ ਪੈਂਦਾ ਹੈ । ੪।

ਅਰਥ :—(ਹੇ ਭਾਈ !) ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਲਈ ਪਿਆਰ ਬਣਦਾ ਹੈ, ਪਰਮਾਤਮਾ ਉਸ ਮਨੁੱਖ ਨੂੰ ਕਦੇ ਭੁੱਲਦਾ ਨਹੀਂ । (ਜਿੰਨ੍ਹਾਂ ਮਨੁੱਖਾਂ ਦੇ ਅੰਦਰ ਪਿਆਰ ਬਣਦਾ ਹੈ) ਉਹ ਸਦਾ ਆਪਣੇ ਮਨ ਵਿਚ ਚਿੱਤ ਵਿਚ ਪਰਮਾਤਮਾ ਨੂੰ ਯਾਦ ਕਰਦੇ ਰਹਿੰਦੇ ਹਨ । ੧ । ਰਹਾਉ ।

(ਜੇ) ਹਰੇਕ ਮਨੁੱਖ (ਨਿਰੀ ਜੀਭ ਨਾਲ ਹੀ) ਪਰਮਾਤਮਾ ਦਾ ਨਾਮ ਆਖਦਾ ਰਹੇ, (ਤਾਂ ਨਿਰਾ ਜੀਭ ਨਾਲ) ਪਰਮਾਤਮਾ ਦਾ ਨਾਮ ਆਖਿਆਂ (ਸਫਲਤਾ) ਨਹੀਂ ਹੁੰਦੀ । ਜਦੋਂ ਕਿਸੇ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਆ ਵੱਸੇ, ਤਦੋਂ ਉਸ ਨੂੰ ਉਸ ਸਿਮਰਨ ਦਾ ਫਲ ਮਿਲਦਾ ਹੈ । ੧।

(ਹੇ ਭਾਈ !) ਜਿੰਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਠੱਗੀ ਵੱਸਦੀ ਹੈ, ਪਰ ਬਾਹਰਲੇ ਭੇਖ ਨਾਲ (ਆਪਣੇ ਆਪ ਨੂੰ ਉਹ) ਸੰਤ ਅਖਵਾਂਦੇ ਹਨ ਉਹਨਾਂ ਦੇ ਅੰਦਰੋਂ ਮਾਇਆ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ; ਆਖ਼ਰ ਜਦੋਂ ਉਹ ਜਗਤ ਤੋਂ ਤੁਰ ਪੈਂਦੇ ਹਨ ਤਦੋਂ ਹੱਥ ਮਲਦੇ ਹਨ । ੨ ।

(ਹੇ ਭਾਈ !) ਜੇ ਕੋਈ ਮਨੁੱਖ ਅਨੇਕਾਂ ਤੀਰਥਾਂ ਦੇ ਇਸ਼ਨਾਨ ਦਾ ਜਤਨ ਕਰਦਾ ਰਹੇ, ਤਾਂ ਭੀ ਉਸ ਦੇ ਅੰਦਰ ਦੀ ਹਉਮੈ ਦੀ ਮੈਲ ਨਹੀਂ ਲਹਿੰਦੀ, ਤੇ, ਜਿਸ ਮਨੁੱਖ ਦੇ ਮਨ ਦਾ ਖਿੰਡਾਉ ਦੂਰ ਨਹੀਂ ਹੁੰਦਾ (ਉਹ ਮਾਇਆ ਦੇ ਮੋਹ ਵਿਚ ਭਟਕਦਾ ਰਹਿੰਦਾ ਹੈ) ਉਸ ਨੂੰ ਧਰਮ ਰਾਜ ਸਜ਼ਾ ਦੇਂਦਾ ਹੈ । ੩।

(ਹੇ ਭਾਈ ! ਜਿਸ ਮਨੁੱਖ ਉਤੋਂ ਪਰਮਾਤਮਾ ਦੀ) ਬਖਸ਼ਸ਼ ਹੋਵੇ ਉਹੀ ਮਨੁੱਖ ਪਰਮਾਤਮਾ ਨੂੰ ਮਿਲਦਾ ਹੈ । (ਪਰ ਉਂਵ) ਕੋਈ ਵਿਰਲਾ ਮਨੁੱਖ ਹੀ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝਦਾ ਹੈ । ਹੇ ਨਾਨਕ ! (ਆਖ—) ਜਦੋਂ ਜੇਹੜਾ ਮਨੁੱਖ ਆਪਣੇ ਮਨ ਵਿਚੋਂ ਹਉਮੈ ਨੂੰ ਮਾਰ ਮੁਕਾਂਦਾ ਹੈ ਤਦੋਂ ਉਹੀ ਮਨੁੱਖ ਪਰਮਾਤਮਾ ਨੂੰ ਮਿਲਦਾ ਹੈ । ੪ । ੪ । ੬ ।

ਗੁਰੂਗ੍ਰੰਥ ਸਾਹਿਬ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੁਝੈ ਹਰਿ ਚਰਣੀ ਚਿਤੁ ਲਾਏ ॥ ੧ ॥ ਹਰਿ ਚੇਤਿ ਅਚੇਤ ਮਨਾ ਜੇ ਇਛਹਿ ਸੇ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥ ੧ ॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੇ ਉਸੁ ਪੂਜੇ ਸੇ ਫਲੁ ਪਾਏ ਦੀਖਿਆ ਦੇਵੈ ਸਾਰੁ ਬੁਝਾਏ ॥ ੨ ॥ ਵਿਣੁ ਪਾਰਸੈ

ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿ-
ਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੁ
ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ
ਆਪਣਾ ਸਬਦੁ ਵਰਤਾਏ ॥ ੪ ॥ ੫ ॥ ੬ ॥ [ਪੰਨਾ ੪੯੧]

ਪਦ ਅਰਥ :- ਨਿਰਚਲ-ਅਡੋਲ । ਜਿਸ ਕਾ-[ਲਫੜ 'ਜਿਸ' ਦਾ ਸੰਬੰਧਕ
'ਕਾ' ਦੇ ਕਾਰਨ ਉੱਡ ਗਿਆ ਹੈ] । ਨਿਰਮਲੁ-ਪਵਿਤ੍ਰ । ਜਿ-ਜਿਹੜਾ । ਗੁਰਮੁਖਿ-
ਗੁਰੂ ਵਲ ਮੂੰਹ-ਕਰ ਕੇ । ੧।

ਚੇਤਿ-ਚੇਤੇ ਕਰ, ਸਿਮਰ । ਅਚੇਤ-ਹੇ ਭਾਵਲ ! ਇਛਹਿ-ਤੂੰ ਚਾਹੇਂਗਾ ।
ਪਾਵਹਿ-ਤੂੰ ਪ੍ਰਾਪਤ ਕਰੇਂਗਾ । ਪੀਵਤ ਰਹਹਿ-(ਜੇ) ਤੂੰ ਪੀਂਦਾ ਰਹੇਂਗਾ । ੧ । ਰਹਾਉ ।

ਭੇਟੇ-ਮਿਲ ਪਏ । ਪਾਰਸੁ-ਲੋਹੇ ਨੂੰ ਸੋਨਾ ਬਣਾ ਦੇਣ ਵਾਲੀ ਪੱਥਰੀ । ਪੂਜ-
ਆਦਰ-ਮਾਣ । ਦੀਖਿਆ-ਸਿੱਖਿਆ । ਸਾਚੁ-ਸਦਾ ਬਿਰ ਰਹਿਣ ਵਾਲਾ ਪਰਮਾਤਮਾ । ੨।

ਹੋਵਈ-ਹੋਵਏ, ਹੋਵੈ, ਹੁੰਦੀ । ਮਾਰਗਿ-(ਸਹੀ) ਰਸਤੇ ਉਤੇ । ੩।

ਨਦਰੀ-ਮੋਹਰ ਦੀ ਨਜ਼ਰ । ਪਰਸਾਦੀ-ਪਰਸਾਦਿ, ਕਿਰਪਾ ਨਾਲ । ਸਬਦੁ-
ਸਿਫਤਿ ਸਾਲਾਹ ਦੀ ਬਾਣੀ । ਵਰਤਾਏ-ਵੰਡਦਾ ਹੈ, ਵਸਾਂਦਾ ਹੈ । ੪ ।

ਅਰਥ:-ਹੇ (ਮੇਰੇ) ਗਾਫ਼ਲ ਮਨ ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ
ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ । (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ
ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ
ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ । ੧ । ਰਹਾਉ ।

ਹੇ ਭਾਈ ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ
ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ)
ਭੋਲਣੋਂ ਹਟ ਜਾਂਦੀ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ
ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ
ਜੀਵਨ ਵਾਲਾ ਬਣ ਜਾਂਦਾ ਹੈ । ੧ ।

ਹੇ ਭਾਈ ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ
ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ),
ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ ।
ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ)
ਫਲ ਪ੍ਰਾਪਤ ਕਰਦਾ ਹੈ । (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ
ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ ਬਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ

ਦੇਂਦਾ ਹੈ । ੨ ।

(ਪਰ, ਹੇ ਭਾਈ !) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ । ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ । ੩ ।

ਹੇ ਨਾਨਕ ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੋਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ) । ਜਿਸ ਮਨੁੱਖ ਉਤੇ ਮੋਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ । ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ-ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫਤਿ ਸਾਲਾਹ ਦੀ ਬਾਣੀ ਵਸਾਂਦਾ ਹੈ । ੪ । ਪ । ੭ ।

ਗੁਜਰੀ ਮਹਲਾ ੩ ਪੰਚਪਦੇ ॥ ਨਾ ਕਾਸੀ ਮਤਿ ਉਪਜੈ ਨਾ ਕਾਸੀ ਮਤਿ ਜਾਇ ॥ ਸਤਿਗੁਰ ਮਿਲਿਐ ਮਤਿ ਉਪਜੈ ਤਾ ਇਹ ਸੋਝੀ ਪਾਇ ॥ ੧ ॥ ਹਰਿ ਕਥਾ ਤੂੰ ਸੁਣਿ ਰੇ ਮਨ ਸਬਦੁ ਮੰਨਿ ਵਸਾਇ ॥ ਇਹ ਮਤਿ ਤੇਰੀ ਥਿਰੁ ਰਹੈ ਤਾਂ ਭਰਮੁ ਵਿਚਹੁ ਜਾਇ ॥ ੧ ॥ ਰਹਾਉ ॥ ਹਰਿ ਚਰਣ ਰਿਦੈ ਵਸਾਇ ਤੂ ਕਿਲਵਿਖ ਹੋਵਹਿ ਨਾਸੁ ॥ ਪੰਚਭੂ ਆਤਮਾ ਵਸਿ ਕਰਹਿ ਤਾ ਤੀਰਥ ਕਰਹਿ ਨਿਵਾਸੁ ॥ ੨ ॥ ਮਨਮੁਖਿ ਇਹੁ ਮਨੁ ਮੁਗਧੁ ਹੈ ਸੋਝੀ ਕਿਛੁ ਨ ਪਾਇ ॥ ਹਰਿ ਕਾ ਨਾਮੁ ਨ ਬੁਝਈ ਅੰਤਿ ਗਇਆ ਪਛੁਤਾਇ ॥ ੩ ॥ ਇਹੁ ਮਨੁ ਕਾਸੀ ਸਭਿ ਤੀਰਥ ਸਿਮ੍ਰਿਤਿ ਸਤਿਗੁਰਿ ਦੀਆ ਬੁਝਾਇ ॥ ਅਠਸਠਿ ਤੀਰਥ ਤਿਸੁ ਸੰਗਿ ਰਹਹਿ ਜਿਨ ਹਰਿ ਹਿਰਦੈ ਰਹਿਆ ਸਮਾਇ ॥

੪ ॥ ਨਾਨਕ ਸਤਿਗੁਰ ਮਿਲਿਐ ਹੁਕਮੁ ਬੁਝਿਆ ਏਕੁ ਵਸਿਆ ਮਨਿ ਆਇ ॥ ਜੇ ਤੁਧੁ ਭਾਵੈ ਸਭੁ ਸਚੁ ਹੈ ਸਚੇ ਰਹੈ ਸਮਾਇ ॥ ੫ ॥ ੬ ॥ ੮ ॥

[ਪੰਨਾ ੪੯੧]

ਪਦ ਅਰਥ :- ਉਪਜੈ-ਪੈਦਾ ਹੁੰਦੀ ਹੈ । ਜਾਇ-ਚਲੀ ਜਾਂਦੀ ਹੈ । ਸਤਿਗੁਰ ਮਿਲਿਐ-ਜੇ ਗੁਰੂ ਨੂੰ ਮਿਲ ਪਈਏ । ਸੋਝੀ-ਸਮਝ । ੧ ।

ਮੰਨਿ-ਮਨ ਵਿਚ । ਥਿਰੁ-ਅਡੋਲ । ਭਰਮੁ-ਭਟਕਣਾ । ੧ । ਰਹਾਉ ।

ਕਿਲਵਿਖ-ਪਾਪ । ਪੰਚ-ਭੂ-(ਕਾਮਾਦਿਕ) ਪੰਜਾਂ ਦੇ ਵੱਸ ਵਿਚ ਆਏ ਹੋਏ ਨੂੰ ।
ਵਸਿ-ਵੱਸ ਵਿਚ । ੨ ।

ਮਨਮੁਖਿ-ਆਪਣੇ ਮਨ ਦੇ ਪਿੱਛੇ ਤੁਰਨ ਵਾਲਾ । ਮੁਗਧੁ-ਮੂਰਖ । ਬੁਝਈ-
ਬੁਝਏ, ਬੁਝੈ, ਸਮਝਦਾ । ੩ ।

ਸਭਿ-ਸਾਰੇ । ਸਤਿਗੁਰਿ-ਗੁਰੂ ਨੇ । ਅਠਸਠਿ-[ਅੱਠ ਅਤੇ ਸੱਠ] ਅਠਾਹਠ ।
ਸੰਗਿ-ਨਾਲ । ਜਿਨ ਹਿਰਦੈ-ਜਿੰਨ੍ਹਾਂ ਦੇ ਹਿਰਦੇ ਵਿਚ । ੪ ।

ਹੁਕਮੁ-ਰਜ਼ਾ । ਏਕੁ-ਇਕ ਪਰਮਾਤਮਾ ਹੀ । ਮਨਿ-ਮਨ ਵਿਚ । ਸਚੁ-ਅਟੱਲ ।
ਸਚੇ-ਸਦਾ-ਬਿਰ ਹਰੀ ਵਿਚ । ੫ ।

ਅਰਥ :-ਹੇ ਮੇਰੇ ਮਨ ! ਤੂੰ ਪਰਮਾਤਮਾ ਦੀ ਸਿਫਤਿ-ਸਾਲਾਹ ਸੁਣਿਆ ਕਰ ।
ਹੇ ਭਾਈ ! ਗੁਰੂ ਦੇ ਸ਼ਬਦ ਨੂੰ ਆਪਣੇ ਮਨ ਵਿਚ ਵਸਾਈ ਰੱਖ । ਜਦੋਂ (ਸਿਫਤਿ ਸਾਲਾਹ
ਦੀ ਬਰਕਤਿ ਨਾਲ, ਗੁਰ-ਸ਼ਬਦ ਦੀ ਬਰਕਤਿ ਨਾਲ) ਤੇਰੀ ਇਹ ਅਕਲ ਮਾਇਆ ਦੇ
ਮੋਹ ਵਿਚ ਡੋਲਣੇ ਬਚੀ ਰਹੇਗੀ, ਤਦੋਂ ਤੇਰੇ ਅੰਦਰੋਂ ਭਟਕਣਾ ਦੂਰ ਹੋ ਜਾਇਗੀ । ੧ ।
ਰਹਾਉ ।

ਹੇ ਭਾਈ ! ਨਾਂਹ ਹੀ ਕਾਂਸ਼ੀ (ਆਦਿਕ ਤੀਰਥਾਂ ਤੇ ਗਿਆਂ) ਸੁਚੱਜੀ ਅਕਲ ਪੈਦਾ
ਹੁੰਦੀ ਹੈ, ਨਾਂਹ ਹੀ ਕਾਂਸ਼ੀ (ਆਦਿਕ ਤੀਰਥਾਂ ਤੇ ਨਾਂਹ ਗਿਆਂ) ਚੰਗੀ ਅਕਲ ਦੂਰ ਹੋ
ਜਾਂਦੀ ਹੈ ਗੁਰੂ ਨੂੰ ਮਿਲਿਆਂ (ਮਨੁੱਖ ਦੇ ਅੰਦਰ) ਚੰਗੀ ਅਕਲ ਪੈਦਾ ਹੁੰਦੀ ਹੈ, ਤਦੋਂ
ਮਨੁੱਖ ਨੂੰ ਇਹ ਸਮਝ ਆਉਂਦੀ ਹੈ । ੧ ।

ਹੇ ਭਾਈ ! ਤੂੰ ਪਰਮਾਤਮਾ ਦੇ ਚਰਨ ਆਪਣੇ ਹਿਰਦੇ ਵਿਚ ਸੰਭਾਲ, ਤੇਰੇ ਸਾਰੇ
ਪਾਪ ਨਾਸ ਹੋ ਜਾਣਗੇ । ਜੇ ਤੂੰ (ਪ੍ਰਭੂ-ਚਰਨਾਂ ਦੀ ਬਰਕਤਿ ਨਾਲ) ਕਾਮਾਦਿਕ ਪੰਜਾਂ ਦੇ
ਵੱਸ ਵਿਚ ਆਏ ਹੋਏ ਮਨ ਨੂੰ ਆਪਣੇ ਵੱਸ ਵਿਚ ਕਰ ਲਏਂ, ਤਾਂ ਤੂੰ ਤੀਰਥਾਂ ਉਤੇ ਹੀ
ਨਿਵਾਸ ਕਰ ਰਿਹਾ ਹੈਂ । ੨ ।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦਾ ਇਹ ਮਨ (ਸਦਾ)
ਮੂਰਖ(ਹੀ ਟਿਕਿਆ ਰਹਿੰਦਾ) ਹੈ, ਉਸ ਨੂੰ (ਉੱਚੇ ਆਤਮਕ ਜੀਵਨ ਦੀ) ਰਤਾ ਭੀ
ਸਮਝ ਨਹੀਂ ਪੈਂਦੀ । ਉਹ ਪਰਮਾਤਮਾ ਦੇ ਨਾਮ (ਦੀ ਕਦਰ) ਨੂੰ ਨਹੀਂ ਸਮਝਦਾ,
ਆਖਰ ਉਹ ਹੱਥ ਮਲਦਾ ਹੀ(ਜਗਤ ਤੋਂ) ਤੁਰ ਜਾਂਦਾ ਹੈ । ੩ ।

ਹੇ ਭਾਈ ! ਜਿਸ ਮਨੁੱਖ ਨੂੰ ਸਤਿਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖਸ਼ ਦਿੱਤੀ
(ਉਸ ਦੇ ਵਾਸਤੇ) ਇਹ ਮਨ ਹੀ ਕਾਂਸ਼ੀ ਹੈ, ਇਹ ਮਨ ਹੀ ਸਾਰੇ ਤੀਰਥ ਹੈ ਇਹ ਮਨ
ਹੀ ਸਾਰੀਆਂ ਸਿਮ੍ਰਿਤੀਆਂ ਹੈ, ਉਸ ਮਨੁੱਖ ਦੇ ਨਾਲ ਅਠਾਹਠ ਹੀ ਤੀਰਥ ਵੱਸਦੇ ਹਨ ।

ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਸਦਾ ਪਰਮਾਤਮਾ ਵੱਸਿਆ ਰਹਿੰਦਾ ਹੈ

(ਉਹਨਾਂ ਵਾਸਤੇ ਇਹ ਮਨ ਹੀ ਕਾਂਸ਼ੀ ਹੈ) । ੪ ।

ਹੇ ਨਾਨਕ ! ਜੇ ਮਨੁੱਖ ਗੁਰੂ ਨੂੰ ਮਿਲ ਪਏ ਤਾਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ, ਤਾਂ ਇਕ ਪਰਮਾਤਮਾ ਉਸ ਦੇ ਮਨ ਵਿਚ ਆ ਵੱਸਦਾ ਹੈ । (ਉਹ ਮਨੁੱਖ ਸਦਾ ਇਉਂ ਯਕੀਨ ਰੱਖਦਾ ਹੈ ਤੇ ਆਖਦਾ ਹੈ—ਹੇ ਪ੍ਰਭੂ !) ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹ ਸਦਾ ਅਟੱਲ ਨਿਯਮ ਹੈ । (ਹੇ ਭਾਈ ! ਜੇ ਮਨੁੱਖ ਨੂੰ ਗੁਰੂ ਮਿਲ ਪਏ ਤਾਂ ਉਹ) ਸਦਾ ਬਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦਾ ਹੈ । ੫।੬।੮।

ਨੋਟ : ਇਹ ਸ਼ਬਦ ਅਤੇ ਅਗਲਾ ਸ਼ਬਦ ਦੋਵੇਂ ਪੰਜ ਪੰਜ ਬੰਦਾਂ ਵਾਲੇ ਹਨ ।

ਗੁਜਰੀ ਮਹਲਾ ੩ ਤੀਜਾ॥ ਏਕੋ ਨਾਮੁ ਨਿਧਾਨੁ ਪੰਡਿਤ ਸੁਣਿ ਸਿਖੁ ਸਚੁ ਸੋਈ ॥ ਦੂਜੈ ਭਾਇ ਜੇਤਾ ਪੜਹਿ ਪੜਤ ਗੁਣਤ ਸਦਾ ਦੁਖੁ ਹੋਈ ॥

੧॥ ਹਰਿ ਚਰਣੀ ਤੂੰ ਲਾਗਿ ਚਹੁ ਗੁਰ ਸਬਦਿ ਸੋਝੀ ਹੋਈ ॥ ਹਰਿ ਰਸੁ ਰਸਨਾ ਚਾਖੁ ਤੂੰ ਤਾਂ ਮਨੁ ਨਿਰਮਲੁ ਹੋਈ ॥੧॥ ਰਹਾਉ॥ ਸਤਿਗੁਰ ਮਿਲਿਐ ਮਨੁ ਸੰਤੋਖੀਐ ਤਾ ਫਿਰਿ ਤਿਸਨਾ ਭੂਖ ਨ ਹੋਇ ॥ ਨਾਮੁ ਨਿਧਾਨੁ ਪਾਇਆ ਪਰ ਘਰਿ ਜਾਇ ਨ ਕੋਇ ॥੨॥ ਕਥਨੀ ਬਦਨੀ ਜੇ ਕਰੇ ਮਨਮੁਖਿ ਬੁਝ ਨ ਹੋਇ ॥ ਗੁਰਮਤੀ ਘਟਿ ਚਾਨਣਾ ਹਰਿਨਾਮੁ ਪਾਵੈ ਸੋਇ ॥੩॥ ਸੁਣਿ ਸਾਸਤ੍ਰੁ ਤੂੰ ਨ ਬੁਝਹੀ ਤਾ ਫਿਰਹਿ ਬਾਰੇ ਬਾਰ ॥ ਸੋ ਮੂਰਖੁ ਜੋ ਆਪੁ ਨ ਪਛਾਣਈ ਸਚਿ ਨ ਧਰੇ ਪਿਆਰੁ ॥੪॥ ਸਚੈ ਜਗਤੁ ਡਹਕਾਇਆ ਕਹਣਾ ਕਛੁ ਨ ਜਾਇ ॥ ਨਾਨਕ ਜੋ ਤਿਸੁ ਭਾਵੈ ਸੋ ਕਰੇ ਜਿਉ ਤਿਸ ਕੀ ਰਜਾਇ ॥੫॥੭॥੬॥

ਨੋਟ :—ਸਿਰਲੇਖ ਦਾ ਅੰਕ “੩ ਤੀਜਾ” ਧਿਆਨ ਨਾਲ ਵੇਖੋ । ਇਹ ਇਸ਼ਾਰੇ ਮਾਤ੍ਰ ਹਿਦਾਇਤ ਹੈ ਕਿ ‘ਮਹਲਾ ੧, ੨, ੩, ੪, ਆਦਿਕ ਦੇ ਅੰਕ ਨੂੰ ਪਹਿਲਾ, ਦੂਜਾ, ਤੀਜਾ, ਚੌਥਾ, ਆਦਿਕ ਪੜ੍ਹਨਾ ਹੈ । [ਪੰਨਾ ੪੬੨]

ਪਦ ਅਰਥ :—ਨਿਧਾਨੁ—ਖਜ਼ਾਨਾ । ਪੰਡਿਤ—ਹੇ ਪੰਡਿਤ ! ਸਿਖੁ—(ਇਸ ਨਾਮ ਨੂੰ) ਸਮਝ । ਸਚੁ—ਸਦਾ ਬਿਰ ਰਹਿਣ ਵਾਲਾ । ਸੋਈ—ਉਹ (ਪਰਮਾਤਮਾ) ਹੀ । ਦੂਜੈ ਭਾਇ—ਮਾਇਆ ਦੇ ਪਿਆਰ ਵਿਚ । ਪੜਹਿ—ਤੂੰ ਪੜ੍ਹਦਾ ਹੈਂ । ੧ ।

ਸਬਦਿ—ਸ਼ਬਦ ਦੀ ਰਾਹੀਂ । ਰਸਨਾ—ਜੀਭ (ਨਾਲ) । ਨਿਰਮਲ—ਪਵਿਤ੍ਰ । ੧ । ਰਹਾਉ ।

ਸੰਤੋਖੀਐ—ਸੰਤੋਖ ਹਾਸਲ ਕਰਦਾ ਹੈ । ਪਰ ਘਰਿ—ਪਰਾਏ ਘਰ ਵਿਚ, ਕਿਸੇ ਹੋਰ ਆਸਰੇ ਦੀ ਭਾਲ ਵਿਚ । ੨ ।

ਬਦਨੀ—ਮੂੰਹ ਨਾਲ [ਵਦਨ—ਮੂੰਹ] । ਕਥਨੀ ਬਦਨੀ—ਮੂੰਹ ਨਾਲ ਹੀ ਕੀਤੀਆਂ

ਗੱਲਾਂ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਘਟਿ—ਹਿਰਦੇ ਵਿਚ । ੩।

ਸੁਣਿ—ਸੁਣ ਕੇ । ਨ ਬੁਝਈ—ਨ ਬੁਝਹਿ, ਤੂੰ ਨਹੀਂ ਸਮਝਦਾ । ਬਾਰੋ ਬਾਰ—ਮੁੜ ਮੁੜ । ਆਪੁ—ਆਪਣੇ ਆਪ ਨੂੰ । ਪਛਾਣਈ—ਪਛਾਣਏ, ਪਛਾਣਦਾ । ਸਚਿ—ਸਦਾ-ਬਿਰ ਪ੍ਰਭੂ ਵਿਚ । ੪ ।

ਡਹਕਾਇਆ—ਭਟਕਣਾ ਵਿਚ ਪਾਇਆ । ਤਿਸੁ ਭਾਵੈ—ਉਸ ਪ੍ਰਭੂ ਨੂੰ ਭਾਉਂਦਾ ਹੈ । ਤਿਸ ਕੀ—[ਲਫਜ਼ 'ਤਿਸੁ' ਦਾ ਸੰਬੰਧਕ 'ਕੀ' ਦੇ ਕਾਰਨ ਉੱਛ ਗਿਆ ਹੈ] । ੫।

ਅਰਥ :—ਹੇ ਪੰਡਿਤ ! ਗੁਰੂ ਦੇ ਸ਼ਬਦ ਵਿਚ ਜੁੜ ਕੇ ਤੂੰ ਪਰਮਾਤਮਾ ਦੇ ਚਰਨਾਂ ਵਿਚ ਟਿਕਿਆ ਰਹੁ, ਤਾਂ ਤੈਨੂੰ (ਸੁਚੱਜੇ ਆਤਮਕ ਜੀਵਨ ਦੀ) ਸਮਝ ਪਵੇਗੀ । ਹੇ ਪੰਡਿਤ ! ਪਰਮਾਤਮਾ ਦੇ ਨਾਮ ਦਾ ਰਸ ਆਪਣੀ ਜੀਭ ਨਾਲ ਚੱਖਦਾ ਰਹੁ, ਤਾਂ ਤੇਰਾ ਮਨ ਪਵਿਤ੍ਰ ਹੋ ਜਾਇਗਾ । ੧ । ਰਹਾਉ ।

ਹੇ ਪੰਡਿਤ ! ਇਕ ਹਰਿ-ਨਾਮ ਹੀ (ਸਾਰੇ ਗੁਣਾਂ ਦਾ, ਸਾਰੇ ਪਦਾਰਥਾਂ ਦਾ) ਖਜ਼ਾਨਾ ਹੈ, ਇਸ ਹਰਿ-ਨਾਮ ਨੂੰ ਸੁਣਿਆ ਕਰ, ਇਸ ਹਰਿ-ਨਾਮ ਨੂੰ ਜਪਣ ਦੀ ਜਾਚ ਸਿੱਖ । ਹੇ ਪੰਡਿਤ ! ਉਹ ਹਰੀ ਹੀ ਸਦਾ ਕਾਇਮ ਰਹਿਣ ਵਾਲਾ ਹੈ । ਤੂੰ ਮਾਇਆ ਦੇ ਪਿਆਰ ਵਿਚ (ਫਸਿਆ ਰਹਿ ਕੇ) ਜਿਤਨਾ ਕੁਝ (ਜਿਤਨੇ ਭੀ ਧਾਰਮਿਕ ਪੁਸਤਕ) ਪੜ੍ਹਦਾ ਹੈਂ, ਉਹਨਾਂ ਨੂੰ ਪੜ੍ਹਦਿਆਂ ਤੇ ਵਿਚਾਰਦਿਆਂ ਤੈਨੂੰ ਸਦਾ ਦੁੱਖ ਹੀ ਲੱਗਾ ਰਹਿੰਦਾ ਹੈ । ੧ ।

ਹੇ ਪੰਡਿਤ ! ਗੁਰੂ ਨੂੰ ਮਿਲਿਆਂ ਮਨ ਸੰਤੋਖ ਪ੍ਰਾਪਤ ਕਰ ਲੈਂਦਾ ਹੈ, ਫਿਰ ਮਨੁੱਖ ਨੂੰ ਮਾਇਆ ਦੀ ਤ੍ਰੇਹ, ਮਾਇਆ ਦੀ ਭੁੱਖ ਨਹੀਂ ਵਿਆਪਦੀ । (ਜਿਸ ਮਨੁੱਖ ਨੂੰ ਗੁਰੂ ਪਾਸੋਂ) ਪਰਮਾਤਮਾ ਦਾ ਨਾਮ-ਖਜ਼ਾਨਾ ਮਿਲ ਜਾਂਦਾ ਹੈ ਉਹ (ਆਸਰੇ ਵਾਸਤੇ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ (ਉਹ ਕਿਸੇ ਹੋਰ ਦੇਵੀ ਦੇਵਤੇ ਆਦਿਕ ਦਾ ਆਸਰਾ ਨਹੀਂ ਭਾਲਦਾ) । ੨ ।

ਪਰ ਜੇ ਕੋਈ ਮਨੁੱਖ ਨਿਰੀਆਂ ਮੂੰਹ ਦੀਆਂ ਗੱਲਾਂ ਹੀ ਕਰਦਾ ਰਹੇ, ਤੇ ਉੱਥੇ ਆਪਣੇ ਹੀ ਮਨ ਦੇ ਪਿੱਛੇ ਤੁਰਦਾ ਰਹੇ ਉਸ ਨੂੰ ਆਤਮਕ ਜੀਵਨ ਦੀ ਸਮਝ ਨਹੀਂ ਪੈਂਦੀ । ਹੇ ਪੰਡਿਤ ! ਗੁਰੂ ਦੀ ਮਤਿ ਤੇ ਤੁਰਿਆਂ ਹੀ ਹਿਰਦੇ ਵਿਚ (ਸੁਚੱਜੇ ਜੀਵਨ ਦਾ) ਚਾਨਣ ਪੈਦਾ ਹੁੰਦਾ ਹੈ, ਗੁਰਮਤਿ ਲੈਣ ਵਾਲਾ ਮਨੁੱਖ ਪਰਮਾਤਮਾ ਦਾ ਨਾਮ ਹਾਸਲ ਕਰ ਲੈਂਦਾ ਹੈ । ੩ ।

ਹੇ ਪੰਡਿਤ ! ਸ਼ਾਸਤ੍ਰਾਂ ਨੂੰ ਸੁਣ ਸੁਣ ਕੇ ਭੀ ਤੂੰ (ਆਤਮਕ ਜੀਵਨ ਨੂੰ) ਨਹੀਂ ਸਮਝਦਾ, ਤਾਹੀਏਂ ਤੂੰ ਮੁੜ ਮੁੜ ਭਟਕਦਾ ਫਿਰਦਾ ਹੈਂ । ਹੇ ਪੰਡਿਤ ! ਜੇਹੜਾ ਮਨੁੱਖ ਆਪਣੇ ਆਤਮਕ ਜੀਵਨ ਨੂੰ ਨਹੀਂ ਪੜਤਾਲਦਾ ਉਹ (ਸਿਮ੍ਰਿਤੀਆਂ ਸ਼ਾਸਤ੍ਰ ਪੜ੍ਹ ਕੇ ਭੀ) ਮੂਰਖ (ਹੀ) ਹੈ । ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ

(ਕਦੇ) ਪਿਆਰ ਨਹੀਂ ਪਾ ਸਕਦਾ । ੪ ।

(ਪਰ, ਹੇ ਪੰਡਿਤ ! ਪਰਮਾਤਮਾ ਦੀ ਰਜ਼ਾ ਬਾਰੇ) ਕੁਝ ਕਿਹਾ ਨਹੀਂ ਜਾ ਸਕਦਾ, ਉਸ ਸਦਾ ਬਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਜਗਤ ਨੂੰ ਮਾਇਆ ਦੀ ਭਟਕਣਾ ਵਿਚ ਪਾਇਆ ਹੋਇਆ ਹੈ । ਹੇ ਨਾਨਕ ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹ ਉਹੀ ਕੁਝ ਕਰਦਾ ਹੈ । ਜਿਵੇਂ ਪਰਮਾਤਮਾ ਦੀ ਰਜ਼ਾ ਹੈ (ਤਿਵੇਂ ਜਗਤ ਰੁੱਝਾ ਪਿਆ ਹੈ) । ੫ । ੭ । ੯ ।

੧ ਉ ਸਤਿਗੁਰ ਪ੍ਰਸਾਦਿ ।

ਰਾਗੁ ਗੁਜਰੀ ਮਹਲਾ ੪ ਜਥੇਪਦੇ ਘਰੁ ੧ ॥

ਹਰਿ ਕੇ ਜਨ ਸਤਿਗੁਰ ਸਤਪੁਰਖਾ ਹਉ
ਬਿਨਉ ਕਰਉ ਗੁਰ ਪਾਸਿ ॥ ਹਮ ਕੀਰੇ ਕਿਰਮ ਸਤਿਗੁਰ ਸਰਣਾਈ ਕਰਿ
ਦਇਆ ਨਾਮੁ ਪਰਗਾਸਿ ॥ ੧ ॥ ਮਰੇ ਮੀਤ ਗੁਰਦੇਵ ਮੇ ਕਉ ਰਾਮਨਾਮੁ
ਪਰਗਾਸਿ ॥ ਗੁਰਮਤਿ ਨਾਮੁ ਮੇਰਾ ਪ੍ਰਾਨ ਸਖਾਈ ਹਰਿ ਕੀਰਤਿ ਹਮਰੀ
ਰਹਰਾਸਿ ॥ ੧ ॥ ਰਹਾਉ ॥ ਹਰਿ ਜਨ ਕੇ ਵਡਭਾਗ ਵਡੇਰੇ ਜਿਨ ਹਰਿ ਹਰਿ
ਸਰਧਾ ਹਰਿ ਪਿਆਸ ॥ ਹਰਿ ਹਰਿ ਨਾਮੁ ਮਿਲੈ ਤ੍ਰਿਪਤਾਸਹਿ ਮਿਲਿ
ਸੰਗਤਿ ਗੁਣ ਪਰਗਾਸਿ ॥ ੨ ॥ ਜਿਨੁ ਹਰਿ ਹਰਿ ਹਰਿ ਰਸੁ ਨਾਮੁ ਨ
ਪਾਇਆ ਤੇ ਭਾਗਾਹੀਣ ਜਮ ਪਾਸਿ ॥ ਜੋ ਸਤਿਗੁਰ ਸਰਣਿ ਸੰਗਤਿ ਨਹੀ
ਆਏ ਧ੍ਰਿਗੁ ਜੀਵੇ ਧ੍ਰਿਗੁ ਜੀਵਾਸਿ ॥ ੩ ॥ ਜਿਨ ਹਰਿਜਨ ਸਤਿਗੁਰ ਸੰਗਤਿ
ਪਾਈ ਤਿਨੁ ਧੁਰਿ ਮਸਤਕਿ ਲਿਖਿਆ ਲਿਖਾਸਿ ॥ ਧੰਨੁ ਧੰਨੁ ਸਤਸੰਗਤਿ
ਜਿਤੁ ਹਰਿਰਸੁ ਪਾਇਆ ਮਿਲਿ ਨਾਨਕ ਨਾਮੁ ਪਰਗਾਸਿ ॥ ੪ ॥ ੧ ॥
[ਪੰਨਾ ੪੯੩]

ਪਦ ਅਰਥ :- ਹਰਿ ਕੇ ਜਨ--ਹੇ ਹਰੀ ਦੇ ਸੇਵਕ ! ਸਤਪੁਰਖਾ--ਹੇ ਮਹਾ ਪੁਰਖ !
ਹਉ--ਮੈਂ । ਬਿਨਉ--[ਕਿਰਪਾ] ਬੇਨਤੀ । ਕਰਉ--ਕਰਉਂ, ਮੈਂ ਕਰਦਾ ਹਾਂ । ਕੀਰੇ--
ਕੀੜੇ । ਕਿਰਮ--ਨਿੱਕੇ ਜਿਹੇ ਕੀੜੇ । ੧ ।

ਮੇ ਕਉ--ਮੈਨੂੰ । ਪ੍ਰਾਨ ਸਖਾਈ--ਜਿੰਦ ਦਾ ਸਾਥੀ । ਕੀਰਤਿ--ਸਿਫਤਿ-ਸਾਲਾਹ ।
ਰਹਰਾਸਿ--ਰਾਗ ਦੀ ਪੁੰਜੀ । ੧ । ਰਹਾਉ ।

ਜਿਨ--ਜਿੰਨ੍ਹਾਂ ਨੂੰ [ਬਹੁ ਵਚਨ] । ਤ੍ਰਿਪਤਾਸਹਿ--ਰੱਜ ਜਾਂਦੇ ਹਨ [ਬਹੁ ਵਚਨ] । ੨ ।
ਜਮ ਪਾਸਿ--ਜਮ ਦੇ ਕੋਲ, ਜਮ ਦੇ ਵੱਸ ਵਿਚ। ਧ੍ਰਿਗੁ--ਫਿਟਕਾਰ-ਜੋਗ। ਜੀਵਾਸਿ--
ਅਗਾਂਹ ਦਾ ਜੀਉਣ । ੩ ।

ਧੁਰਿ--ਧੁਰ ਦਰਗਾਹ ਤੋਂ । ਮਸਤਕਿ--ਮੱਥੇ ਉਤੇ । ਲਿਖਾਸਿ--ਲੇਖ । ਜਿਤੁ--ਜਿਸ
ਦੀ ਰਾਹੀਂ । ੪ ।

ਅਰਥ :-ਹੈ ਮੇਰੇ ਮਿੱਤਰ ਸਤਿਗੁਰੂ ! ਮੈਨੂੰ ਪਰਮਾਤਮਾ ਦਾ ਨਾਮ(-ਰੂਪ) ਚਾਨਣ ਬਖਸ਼। (ਮੇਰੇ ਕਰ) ਗੁਰਮਤਿ ਰਾਹੀਂ ਮਿਲਿਆ ਹਰਿ-ਨਾਮ ਮੇਰੀ ਜਿੰਦ ਦਾ ਸਾਥੀ ਬਣਿਆ ਰਹੇ, ਪਰਮਾਤਮਾ ਦੀ ਸਿਫਤਿ ਸਾਲਾਹ ਮੇਰੇ ਵਾਸਤੇ ਮੇਰੇ ਜੀਵਨ-ਰਾਹ ਦੀ ਪੂੰਜੀ ਬਣੀ ਰਹੇ। ੧। ਰਹਾਉ।

ਹੇ ਸਤਿਗੁਰੂ ! ਹੇ ਪਰਮਾਤਮਾ ਦੇ ਭਗਤ ! ਹੇ ਮਹਾ ਪੁਰਖ ਗੁਰੂ ! ਮੈਂ ਤੇਰੇ ਪਾਸ ਬੇਨਤੀ ਕਰਦਾ ਹਾਂ। ਹੇ ਸਤਿਗੁਰੂ ! ਮੈਂ ਇਕ ਕੀੜਾ ਹਾਂ, ਨਿੱਕਾ ਜਿਹਾ ਕੀੜਾ ਹਾਂ। ਤੇਰੀ ਸਰਨ ਆਇਆ ਹਾਂ। ਮੇਰੇ ਕਰ, ਮੈਨੂੰ ਪਰਮਾਤਮਾ ਦਾ ਨਾਮ-ਚਾਨਣ ਦੇਹ। ੧।

ਹੇ ਭਾਈ ! ਜਿਨ੍ਹਾਂ ਹਰਿ-ਭਗਤਾਂ ਦੇ ਹਿਰਦੇ ਵਿਚ ਪਰਮਾਤਮਾ ਦੇ ਨਾਮ ਦੀ ਸਰਧਾ ਹੈ ਨਾਮ ਜਪਣ ਦੀ ਖਿੱਚ ਹੈ, ਉਹ ਵਡੇ ਭਾਗਾਂ ਵਾਲੇ ਹਨ। ਜਦੋਂ ਉਹਨਾਂ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ ਉਹ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੇ ਹਨ। ਸਾਧ ਸੰਗਤਿ ਵਿਚ ਮਿਲ ਕੇ ਉਹਨਾਂ ਦੇ ਅੰਦਰ ਗੁਣ ਪਰਗਟ ਹੋ ਜਾਂਦੇ ਹਨ। ੨।

ਪਰ ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ-ਰਸ ਹਾਸਲ ਨਹੀਂ ਕੀਤਾ, ਉਹ ਬਦ-ਕਿਸਮਤ ਹਨ, ਉਹ ਆਤਮਕ ਮੌਤ ਦੇ ਕਾਬੂ ਆਏ ਰਹਿੰਦੇ ਹਨ। ਜੇਹੜੇ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦੇ, ਸਾਧ ਸੰਗਤਿ ਵਿਚ ਨਹੀਂ ਆਉਂਦੇ, ਉਹਨਾਂ ਦਾ ਹੁਣ ਤਕ ਦਾ ਜੀਵਨ ਤੇ ਅਗਾਂਹ ਦਾ ਜੀਵਨ ਫਿਟਕਾਰ-ਜੋਗ ਹੈ। ੩।

ਹੇ ਭਾਈ ! ਜਿਨ੍ਹਾਂ ਹਰਿ-ਭਗਤਾਂ ਨੇ ਗੁਰੂ ਦੀ ਸੰਗਤਿ ਪ੍ਰਾਪਤ ਕਰ ਲਈ, ਉਹਨਾਂ ਦੇ ਮੱਥੇ ਉਤੇ ਧੁਰ ਦਰਗਾਹ ਤੋਂ ਲਿਖਿਆ ਲੇਖ ਉੱਘੜ ਪਿਆ। ਹੇ ਨਾਨਕ ! (ਆਖ-) ਸਾਧ ਸੰਗਤਿ ਧੰਨ ਹੈ ਜਿਸ ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ-ਰਸ ਹਾਸਲ ਕਰਦਾ ਹੈ, ਜਿਸ ਵਿਚ ਮਿਲਿਆ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਰੋਸ਼ਨ ਹੋ ਜਾਂਦਾ ਹੈ। ੪। ੧।

ਗੁਰੂ ਗ੍ਰੰਥ ਸਾਹਿਬ ਮਹਲਾ ੪ ॥ ਗੋਵਿੰਦੁ ਗੋਵਿੰਦੁ ਪ੍ਰੀਤਮੁ ਮਨਿ ਪ੍ਰੀਤਮੁ ਮਿਲਿ ਸਤਸੰਗਤਿ ਸਬਦਿ ਮਨੁ ਮੋਹੈ॥ ਜਪਿ ਗੋਵਿੰਦੁ ਗੋਵਿੰਦੁ ਧਿਆਈਐ ਸਭ ਕਉ ਦਾਨੁ ਦੇਇ ਪ੍ਰਭੁ ਓਹੈ॥ ੧॥ ਮੇਰੇ ਭਾਈ ਜਨਾ ਮੋ ਕਉ ਗੋਵਿੰਦੁ ਗੋਵਿੰਦੁ ਗੋਵਿੰਦੁ ਮਨੁ ਮੋਹੈ ॥ ਗੋਵਿੰਦੁ ਗੋਵਿੰਦੁ ਗੋਵਿੰਦੁ ਗੁਣ ਗਾਵਾ ਮਿਲਿ ਗੁਰ ਸਾਧ ਸੰਗਤਿ ਜਨੁ ਸੋਹੈ ॥ ੧॥ ਰਹਾਉ ॥ ਸੁਖ ਸਾਗਰ ਹਰਿ ਭਗਤਿ ਹੈ ਗੁਰਮਤਿ ਕਉਲਾ ਰਿਧਿ ਸਿਧਿ ਲਾਗੈ ਪਗਿ ਓਹੈ ॥ ਜਨ ਕਉ ਰਾਮ ਨਾਮੁ ਆਧਾਰਾ ਹਰਿਨਾਮੁ ਜਪਤ ਹਰਿਨਾਮੇ ਸੋਹੈ ॥ ੨॥ ਦੁਰਮਤਿ ਭਾਗਹੀਨ ਮਤਿ ਵੀਕੇ ਨਾਮੁ ਸੁਨਤ ਆਵੈ ਮਨਿ ਰੋਹੈ ॥ ਕਉਆ ਕਾਗ ਕਉ ਅੰਮ੍ਰਿਤ ਰਸੁ ਪਾਈਐ ਤ੍ਰਿਪਤੈ

ਵਿਸਟਾ ਖਾਇ ਮੁਖਿ ਗੋਹੈ ॥੩॥ ਅੰਮ੍ਰਿਤਸਰੁ ਸਤਿਗੁਰੁ ਸਤਿਵਾਦੀ ਜਿਤੁ
ਨਾਤੈ ਕਉਆ ਹੰਸੁ ਹੋਹੈ ॥ ਨਾਨਕ ਧਨੁ ਧੰਨੁ ਵਡੇ ਵਡਭਾਗੀ ਜਿਨ੍
ਗੁਰਮਤਿ ਨਾਮੁ ਰਿਦੈ ਮਲੁ ਧੋਹੈ ॥੪॥੨॥ [ਪੰਨਾ ੪੯੩]

ਪਦ ਅਰਥ :- ਗੋਵਿੰਦੁ-ਪ੍ਰਿਥਵੀ ਦਾ ਰਾਖਾ। ਮਨਿ-ਮਨ ਵਿਚ। ਮਿਲਿ-
ਮਿਲ ਕੇ। ਸਬਦਿ-ਸ਼ਬਦ ਵਿਚ। ਮੋਹੈ-ਮੋਹ ਰਿਹਾ ਹੈ। ਦੇਇ-ਦੇਂਦਾ ਹੈ। ਓਹੈ-
ਉਹੀ। ੧।

ਗਾਵਾ-ਗਾਵਾਂ, ਸੈਂ ਗਾਂਦਾ ਹਾਂ। ਸੋਹੈ-ਸੋਹਣੇ ਜੀਵਨ ਵਾਲਾ ਬਣ ਜਾਂਦਾ ਹੈ
। ੧। ਰਹਾਉ।

ਸਾਗਰ-ਸਮੁੰਦਰ। ਕਉਲਾ-ਲੱਛਮੀ। ਰਿਧਿ ਸਿਧਿ-ਕਰਮਾਤੀ ਤਾਕਤਾਂ।
ਲਾਗੈ-ਲੱਗਦੀ ਹੈ। ਪਗਿ ਓਹੈ-ਉਸ ਦੇ ਪੈਰ ਵਿਚ। ਆਧਾਰਾ-ਆਸਰਾ। ਨਾਮੇ-
ਨਾਮਿ, ਨਾਮ ਵਿਚ (ਜੁੜ ਕੇ)। ੨।

ਦੁਰਮਤਿ-ਭੈੜੀ ਮਤਿ ਵਾਲੇ। ਰੋਹੈ-ਰੋਹ, ਕ੍ਰੋਧ। ਕਾਗ-ਕਾਂ। ਤ੍ਰਿਪਤੈ-ਤੱਜਦਾ
ਹੈ। ਖਾਇ-ਖਾ ਕੇ। ਮੁਖਿ-ਮੂੰਹ ਵਿਚ। ੩।

ਅੰਮ੍ਰਿਤਸਰੁ-ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ। ਸਤਿਵਾਦੀ
-ਸਦਾ-ਥਿਰ ਹਰੀ ਦਾ ਨਾਮ ਉਚਾਰਨ ਵਾਲਾ। ਜਿਤੁ-ਜਿਸ ਵਿਚ। ਨਾਤੈ-ਇਸ਼ਨਾਨ
ਕੀਤਿਆਂ। ਹੋਹੈ-ਹੋ ਜਾਂਦਾ ਹੈ। ਧੋਹੈ-ਧੋਂਦਾ ਹੈ। ੪।

ਅਰਥ :- ਹੇ ਮੇਰੇ ਭਰਾਵੇ ! ਮੈਨੂੰ ਪ੍ਰਿਥਵੀ ਦਾ ਪਾਲਕ-ਪ੍ਰਭੂ ਮਿਲ ਪਿਆ ਹੈ,
ਗੋਵਿੰਦ ਮੇਰੇ ਮਨ ਨੂੰ ਖਿੱਚ ਪਾ ਰਿਹਾ ਹੈ। ਮੈਂ ਹੁਣ ਹਰ ਵੇਲੇ ਗੋਵਿੰਦ ਦੇ ਗੁਣ ਗਾ
ਰਿਹਾ ਹਾਂ। (ਹੇ ਭਾਈ !) ਗੁਰੂ ਨੂੰ ਮਿਲ ਕੇ ਸਾਧ ਸੰਗਤਿ ਵਿਚ ਮਿਲ ਕੇ (ਤੇ, ਗੋਵਿੰਦ
ਦੇ ਗੁਣ ਗਾ ਕੇ) ਮਨੁੱਖ ਸੋਹਣੇ ਆਤਮਕ ਜੀਵਨ ਵਾਲਾ ਬਣ ਜਾਂਦਾ ਹੈ। ੧। ਰਹਾਉ।

ਹੇ ਮੇਰੇ ਭਰਾਵੇ ! ਸਾਧ ਸੰਗਤਿ ਵਿਚ ਮਿਲ ਕੇ, ਗੁਰੂ ਦੇ ਸ਼ਬਦ ਵਿਚ ਜੁੜਨ
ਕਰ ਕੇ ਪ੍ਰੀਤਮ ਗੋਵਿੰਦ (ਮੇਰੇ) ਮਨ ਵਿਚ (ਆ ਵੱਸਿਆ ਹੈ, ਤੇ, ਮੇਰੇ) ਮਨ ਨੂੰ ਖਿੱਚ
ਪਾ ਰਿਹਾ ਹੈ। ਹੇ ਭਾਈ ! ਗੋਵਿੰਦ ਦਾ ਭਜਨ ਕਰੋ, ਹੇ ਭਾਈ ! ਗੋਵਿੰਦ ਦਾ ਧਿਆਨ
ਧਰਨਾ ਚਾਹੀਦਾ ਹੈ। ਉਹੀ ਗੋਵਿੰਦ ਸਭ ਜੀਵਾਂ ਨੂੰ ਦਾਤਾਂ ਦੇਂਦਾ ਹੈ। ੧।

ਹੇ ਭਰਾਵੇ ! ਜਿਸ ਮਨੁੱਖ ਨੂੰ ਗੁਰੂ ਦੀ ਮਤਿ ਦੀ ਬਰਕਤਿ ਨਾਲ ਸੁਖਾਂ ਦੇ ਸਮੁੰਦਰ
ਪਰਮਾਤਮਾ ਦੀ ਭਗਤੀ ਪ੍ਰਾਪਤ ਹੋ ਜਾਂਦੀ ਹੈ, ਲੱਛਮੀ ਉਸ ਦੇ ਚਰਨੀਂ ਆ ਲੱਗਦੀ ਹੈ,
ਹਰੇਕ ਰਿੱਧੀ ਹਰੇਕ ਸਿੱਧੀ ਉਸ ਦੇ ਪੈਰੀਂ ਆ ਪੈਂਦੀ ਹੈ। ਹੇ ਭਾਈ ! ਹਰੀ ਦੇ ਭਗਤ
ਨੂੰ ਹਰੀ ਦੇ ਨਾਮ ਦਾ ਸਹਾਰਾ ਬਣਿਆ ਰਹਿੰਦਾ ਹੈ। ਪਰਮਾਤਮਾ ਦਾ ਨਾਮ ਜਪਦਿਆਂ,
ਪਰਮਾਤਮਾ ਦੇ ਨਾਮ ਵਿਚ ਜੁੜ ਕੇ ਉਸ ਦਾ ਆਤਮਕ ਜੀਵਨ ਸੋਹਣਾ ਬਣ ਜਾਂਦਾ ਹੈ। ੨।

ਹੇ ਭਰਾਵੋ ! ਭੈੜੀ ਮਤਿ ਤੇ ਤੁਰਨ ਵਾਲੇ ਬਦ-ਕਿਸਮਤਿ ਹੁੰਦੇ ਹਨ, ਉਹਨਾਂ ਦੀ ਆਪਣੀ ਅਕਲ ਭੀ ਹੌਲੀ ਹੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਸੁਣਦਿਆਂ ਉਹਨਾਂ ਦੇ ਮਨ ਵਿਚ (ਸਰੋਂ) ਕ੍ਰੋਧ ਆਉਂਦਾ ਹੈ। ਕਾਂ ਅੱਗੇ ਕੋਈ ਸੁਆਦਲਾ ਭੋਜਨ ਰੱਖੀਏ (ਤਾਂ ਉਸ ਨੂੰ ਖਾਣ ਦੇ ਬਾਂ) ਉਹ ਵਿਸ਼ਟਾ ਖਾ ਕੇ, ਵਿਸ਼ਟਾ ਮੂੰਹ ਵਿਚ ਪਾ ਕੇ ਖੁਸ਼ ਹੁੰਦਾ ਹੈ। ੩।

ਹੇ ਭਰਾਵੋ ! ਸਦਾ-ਬਿਰ ਹਰੀ ਦਾ ਨਾਮ ਜਪਣ ਵਾਲਾ ਸਤਿਗੁਰੂ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ ਸਰੋਵਰ ਹੈ, ਉਸ ਗੁਰੂ-ਸਰੋਵਰ ਵਿਚ ਨ੍ਰੁਤਿਆਂ (ਆਤਮਕ ਉੱਭੀ ਲਾਇਆਂ) ਕਾਂ ਭੀ (ਸਦਾ ਵਿਕਾਰਾਂ ਦੇ ਗੰਦ ਵਿਚ ਖੁਸ਼-ਰਹਿਣਾ ਮਨੁੱਖ ਭੀ) ਹੰਸ ਬਣ ਜਾਂਦਾ ਹੈ (ਹਰਿ-ਨਾਮ-ਮੋਤੀ ਦਾ ਪ੍ਰੇਮੀ ਬਣ ਜਾਂਦਾ ਹੈ)। ਹੇ ਨਾਨਕ ! ਉਹ ਮਨੁੱਖ ਧੰਨ ਹਨ ਵ੍ਰਭੇ ਭਾਗਾਂ ਵਾਲੇ ਹਨ, ਗੁਰਮਤਿ ਰਾਹੀਂ ਮਿਲਿਆ ਹਰਿ-ਨਾਮ ਜਿਨ੍ਹਾਂ ਦੇ ਹਿਰਦੇ ਦੀ ਮੈਲ ਧੋਂਦਾ ਹੈ। ੪। ੨।

ਗੁਜਰੀ ਮਹਲਾ ੪ ॥ ਹਰਿਜਨ ਉਤਮ ਉਤਮ ਬਾਣੀ ਮੁਖਿ ਬੋਲਹਿ ਪਰਉਪਕਾਰੇ ॥ ਜੋ ਜਨੁ ਸੁਣੈ ਸਰਧਾ ਭਗਤਿ ਸੇਤੀ ਕਰਿ ਕਿਰਪਾ ਹਰਿ ਨਿਸਤਾਰੇ ॥੧॥ ਰਾਮ ਮੋ ਕਉ ਹਰਿਜਨ ਮੇਲਿ ਪਿਆਰੇ ॥ ਮੇਰੇ ਪ੍ਰੀਤਮ ਪ੍ਰਾਨ ਸਤਿਗੁਰੁ ਗੁਰੁ ਪੂਰਾ ਹਮ ਪਾਪੀ ਗੁਰਿ ਨਿਸਤਾਰੇ ॥੧॥ ਰਹਾਉ ॥ ਗੁਰਮੁਖਿ ਵਡਭਾਗੀ ਵਡਭਾਗੇ ਜਿਨ ਹਰਿ ਹਰਿ ਨਾਮੁ ਅਧਾਰੇ ॥ ਹਰਿ ਹਰਿ ਅੰਮ੍ਰਿਤੁ ਹਰਿ ਰਸੁ ਪਾਵਹਿ ਗੁਰਮਤਿ ਭਗਤਿ ਭੰਡਾਰੇ ॥੨॥ ਜਿਨ ਦਰਸਨੁ ਸਤਿਗੁਰ ਸਤਪੁਰਖ ਨ ਪਾਇਆ ਤੇ ਭਾਗਹੀਣ ਜਮਿ ਮਾਰੇ ॥ ਸੇ ਕੂਕਰ ਸੂਕਰ ਗਰਧਭ ਪਵਹਿ ਗਰਭ ਜੋਨੀ ਦਯਿ ਮਾਰੇ ਮਹਾ ਹਤਿਆਰੇ ॥੩॥ ਦੀਨ ਦਇਆਲ ਹੋਹੁ ਜਨ ਉਪਰਿ ਕਰਿ ਕਿਰਪਾ ਲੋਹੁ ਉਬਾਰੇ ॥ ਨਾਨਕ ਜਨ ਹਰਿ ਕੀ ਸਰਣਾਈ ਹਰਿ ਭਾਵੈ ਹਰਿ ਨਿਸਤਾਰੇ ॥੪॥੩॥ [ਪੰਨਾ ੪੯੩]

ਪਦ ਅਰਥ :- ਹਰਿ ਜਨ—ਪਰਮਾਤਮਾ ਦੇ ਭਗਤ। ਮੁਖਿ—ਮੂੰਹੋਂ। ਬੋਲਹਿ—ਬੋਲਦੇ ਹਨ। ਪਰ ਉਪਕਾਰੇ—ਦੂਜਿਆਂ ਦੀ ਭਲਾਈ ਕਰਨ ਲਈ। ਸੇਤੀ—ਨਾਲ। ਨਿਸਤਾਰੇ—(ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ੧।

ਰਾਮ—ਹੇ ਰਾਮ ! ਮੇਲਿ—ਮਿਲਾਅ। ਗੁਰਿ—ਗੁਰੂ ਨੇ। ੧। ਰਹਾਉ।

ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ। ਅਧਾਰੇ—ਆਸਰਾ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਭੰਡਾਰੇ—ਖਜ਼ਾਨੇ। ੨।

ਤੇ-ਉਹ ਬੰਦੇ । ਜਮਿ-ਜਮ ਨੇ, ਆਤਮਕ ਮੌਤ ਨੇ । ਸੇ-ਉਹ ਬੰਦੇ । ਕੂਕਰ-
ਕੁੱਤੇ । ਸੂਕਰ-ਸੂਅਰ । ਗਰਧਭ-ਖੌਤੇ । ਪਵਹਿ-ਪੈਂਦੇ ਹਨ । ਦਯਿ-ਪਿਆਰੇ ਪ੍ਰਭੂ
ਨੇ । ਮਾਰੇ-ਆਤਮਕ ਮੌਤੇ ਮਾਰੇ ਹੋਏ ਹਨ । ਹਤਿਆਰੇ-ਨਿਰਦਈ ।੩।

ਲੇਹੁ ਉਬਾਰੇ-ਬਚਾ ਲੈ । ਭਾਵੈ-ਪਸੰਦ ਆਉਂਦਾ ਹੈ ।੪।

ਅਰਥ :-ਹੇ ਪਿਆਰੇ ਰਾਮ ! ਮੈਨੂੰ ਆਪਣੇ ਸੰਤ ਜਨ ਮਿਲਾ । ਹੇ ਭਾਈ ! ਪੂਰਾ
ਸਤਿਗੁਰੂ ਮੈਨੂੰ ਜਿੰਦ-ਜਾਨ ਵਰਗਾ ਪਿਆਰਾ ਹੈ । ਮੈਨੂੰ ਪਾਪੀ ਨੂੰ ਗੁਰੂ ਨੇ (ਸੰਸਾਰ
ਸਮੁੰਦਰ ਤੋਂ) ਪਾਰ ਲੰਘਾ ਲਿਆ ਹੈ ।੧। ਰਹਾਉ ।

ਹੇ ਭਾਈ ! ਪਰਮਾਤਮਾ ਦੇ ਸੰਤ ਜਨ ਉੱਚੇ ਜੀਵਨ ਵਾਲੇ ਹੁੰਦੇ ਹਨ; ਉਹਨਾਂ ਦੇ
ਬਚਨ ਸ਼੍ਰੇਣੀ ਹੁੰਦੇ ਹਨ, ਇਹ ਸ਼੍ਰੇਣੀ ਬਚਨ ਉਹ ਆਪਣੇ ਮੂੰਹੋਂ ਲੋਕਾਂ ਦੀ ਭਲਾਈ
ਵਾਸਤੇ ਬੋਲਦੇ ਹਨ। ਜੇਹੜਾ ਮਨੁੱਖ ਸੰਤ ਜਨਾਂ ਦੇ ਉੱਤਮ ਬਚਨ ਸਰਧਾ ਨਾਲ ਸੁਣਦਾ ਹੈ
ਪਿਆਰ ਨਾਲ ਸੁਣਦਾ ਹੈ, ਪਰਮਾਤਮਾ ਕਿਰਪਾ ਕਰ ਕੇ ਉਸ ਨੂੰ (ਭਵ-ਸਾਗਰ ਤੋਂ)
ਪਾਰ ਲੰਘਾ ਦੇਂਦਾ ਹੈ ।੧।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਵਡੇ ਭਾਗਾਂ ਵਾਲੇ ਬਣ ਜਾਂਦੇ
ਹਨ ਕਿਉਂਕਿ ਪਰਮਾਤਮਾ ਦਾ ਨਾਮ ਉਹਨਾਂ (ਦੀ ਜ਼ਿੰਦਗੀ)ਦਾ ਆਸਰਾ ਬਣ ਜਾਂਦਾ ਹੈ,
ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਰਸ ਪ੍ਰਾਪਤ ਕਰ ਲੈਂਦੇ ਹਨ, ਗੁਰੂ ਦੀ
ਮਤਿ ਉੱਤੇ ਤੁਰਿਆਂ (ਉਹਨਾਂ ਦੇ ਅੰਦਰ) ਪ੍ਰਭੂ-ਭਗਤੀ ਦੇ ਖਜ਼ਾਨੇ ਭਰ ਜਾਂਦੇ ਹਨ ।੨।

ਪਰ ਜਿਨ੍ਹਾਂ ਮਨੁੱਖਾਂ ਨੇ ਮਹਾ ਪੁਰਖ ਸਤਿਗੁਰੂ ਦਾ ਦਰਸ਼ਨ ਨਹੀਂ ਕੀਤਾ ਉਹ
ਆਪਣੀ ਕਿਸਮਤ ਹਾਰ ਬੈਠਦੇ ਹਨ, ਆਤਮਕ ਮੌਤ ਨੇ ਉਹਨਾਂ ਨੂੰ ਮਾਰ ਲਿਆ ਹੁੰਦਾ
ਹੈ । ਉਹ ਮਨੁੱਖ ਕੁੱਤੇ, ਸੂਅਰ, ਖੌਤੇ ਆਦਿਕ ਦੀਆਂ ਜੂਨਾਂ ਵਿਚ ਪੈਂਦੇ ਰਹਿੰਦੇ ਹਨ,
ਉਹਨਾਂ ਨਿਰਦਈ ਮਨੁੱਖਾਂ ਨੂੰ ਪਰਮਾਤਮਾ ਨੇ ਆਤਮਕ ਮੌਤੇ ਮਾਰ ਦਿੱਤਾ ਹੁੰਦਾ ਹੈ ।੩।

ਹੇ ਨਾਨਕ ! (ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ ! ਆਪਣੇ
ਦਾਸ ਉੱਤੇ ਮੋਹਰ ਕਰ, ਤੇ, ਦਾਸ ਨੂੰ (ਸੰਸਾਰ-ਸਮੁੰਦਰ ਤੋਂ) ਬਚਾ ਲੈ । ਹੇ ਭਾਈ !
ਪਰਮਾਤਮਾ ਦੇ ਸੇਵਕ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜਦੋਂ ਪਰਮਾਤਮਾ ਨੂੰ
ਚੰਗਾ ਲੱਗਦਾ ਹੈ ਉਹ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੪।੩।

ਗੁਜਰੀ ਮਹਲਾ ੪ ॥ ਹੋਹੁ ਦਇਆਲ ਮੇਰਾ ਮਨੁ ਲਾਵਹੁ ਹਉ
ਅਨਦਿਨੁ ਰਾਮਨਾਮੁ ਨਿਤ ਧਿਆਈ ॥ ਸਭਿ ਸੁਖ ਸਭਿ ਗੁਣ ਸਭਿ ਨਿਧਾਨ
ਹਰਿ ਜਿਤੁ ਜਪਿਐ ਦੁਖ ਭੁਖ ਸਭ ਲਹਿ ਜਾਈ ॥੧॥ ਮਨ ਮੇਰੇ ਮੇਰਾਰਾਮਨਾਮੁ
ਸਖਾ ਹਰਿ ਭਾਈ ॥ ਗੁਰਮਤਿ ਰਾਮਨਾਮੁ ਜਸੁ ਗਾਵਾ ਅੰਤਿ ਬੇਲੀ ਦਰਗਹ
ਲਏ ਛੁਡਾਈ ॥੧॥ ਰਹਾਉ ॥ ਤੂੰ ਆਪੇ ਦਾਤਾ ਪ੍ਰਭੂ ਅੰਤਰਜਾਮੀ ਕਰਿ

ਕਿਰਪਾ ਲੋਚ ਮੇਰੇ ਮਨਿ ਲਾਈ ॥ ਮੈ ਮਨਿ ਤਨਿ ਲੋਚ ਲਗੀ ਹਰਿ ਸੇਤੀ
ਪ੍ਰਭਿ ਲੋਚ ਪੂਰੀ ਸਤਿਗੁਰ ਸਰਣਾਈ ॥ ੨ ॥ ਮਾਣਸ ਜਨਮੁ ਪੁੰਨਿ ਕਰਿ
ਪਾਇਆ ਬਿਨੁ ਨਾਵੈ ਧ੍ਰਿਗੁ ਧ੍ਰਿਗੁ ਬਿਰਥਾ ਜਾਈ ॥ ਨਾਮ ਬਿਨਾ ਰਸ
ਕਸ ਦੁਖੁ ਖਾਵੈ ਮੁਖੁ ਫੀਕਾ ਬੁਕ ਬੁਕ ਮੁਖਿ ਪਾਈ ॥ ੩ ॥ ਜੈ ਜਨ
ਹਰਿਪ੍ਰਭ ਹਰਿ ਹਰਿ ਸਰਣਾ ਤਿਨ ਦਰਗਹ ਹਰਿ ਹਰਿ ਦੇ ਵਡਿਆਈ ॥ ਪੰਨੁ
ਪੰਨੁ ਸਾਬਾਸਿ ਕਹੈ ਪ੍ਰਭੁ ਜਨ ਕਉ ਜਨ ਨਾਨਕ ਮੇਲਿ ਲਏ ਗਲਿ ਲਾਈ ॥
੪॥੪॥ [ਪੰਨਾ ੪੯੩]

ਪਦ ਅਰਥ :- ਲਾਵਹੁ-ਜੋੜੋ । ਹਉ-ਮੈਂ । ਅਨਦਿਨੁ-ਹਰ ਰੋਜ਼, ਹਰ ਵੇਲੇ ।
ਧਿਆਈ-ਮੈਂ ਸਿਮਰਦਾ ਰਹਾਂ । ਸਭਿ-ਸਾਰੇ । ਨਿਧਾਨ-ਖ਼ਜ਼ਾਨੇ । ਜਿਤੁ ਜਪੀਐ-
ਜਿਸ ਦਾ ਨਾਮ ਜਪਿਆਂ । ਲਹਿ ਜਾਈ-ਲਹਿ ਜਾਂਦੀ ਹੈ । ੧ ।

ਮਨ-ਹੇ ਮਨ ! ਸਖਾ-ਮਿੱਤਰ । ਭਾਈ-ਭਰਾ । ਗਾਵਾ-ਗਾਵਾਂ, ਮੈਂ ਗਾਂਦਾ ਹਾਂ ।
ਅੰਤਿ-ਆਖ਼ਰ ਵੇਲੇ । ੧। ਰਹਾਉ ।

ਪ੍ਰਭੁ-ਮਾਲਕ । ਅੰਤਰਜਾਮੀ-ਦਿਲ ਦੀ ਜਾਣਨ ਵਾਲਾ । ਲੋਚ-ਤਾਂਘ । ਮਨਿ-
ਮਨ ਵਿਚ । ਮੈ ਤਨਿ-ਮੇਰੇ ਹਿਰਦੇ ਵਿਚ । ਸੇਤੀ-ਨਾਲ । ਪ੍ਰਭਿ-ਪ੍ਰਭੂ ਨੇ । ੨।

ਪੁੰਨਿ-[ਪੁੰਨ] ਭਲੇ ਕਰਮ, ਚੰਗੀ ਕਿਸਮਤਿ । ਧ੍ਰਿਗੁ-ਫਿਟਕਾਰ-ਜੋਗ । ਬਿਰਥਾ
-ਵਿਅਰਥ । ਰਸ ਕਸ-ਕਈ ਕਿਸਮ ਦੇ ਪਦਾਰਥ । ਮੁਖਿ-ਮੂੰਹ ਉੱਤੇ । ਬੁਕ ਪਾਈ-
ਬੁਕਦੀ ਹੈ, ਫਿਟਕਾਰ ਪਾਂਦੀ ਹੈ । ੩।

ਤਿਨ-ਉਹਨਾਂ ਨੂੰ । ਦੇ-ਦੇਂਦਾ ਹੈ । ਕਉ-ਨੂੰ । ਗਲਿ-ਗਲ ਨਾਲ । ਲਾਈ-
ਲਾਇ, ਲਾ ਕੇ । ੪।

ਅਰਥ :- ਹੇ ਮੇਰੇ ਮਨ ! ਪਰਮਾਤਮਾ ਦਾ ਨਾਮ ਮੇਰਾ ਮਿੱਤਰ ਹੈ ਮੇਰਾ ਭਰਾ ਹੈ ।
ਮੈਂ ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ
ਗਾਂਦਾ ਹਾਂ । ਆਖ਼ਰ ਵੇਲੇ ਪਰਮਾਤਮਾ ਦਾ ਨਾਮ ਹੀ ਮਦਦਗਾਰ ਬਣਦਾ ਹੈ, ਪ੍ਰਭੂ ਦੀ
ਹਜ਼ੂਰੀ ਵਿਚ ਨਾਮ ਹੀ ਸੁਰਖਰੂ ਕਰਾਂਦਾ ਹੈ । ੧। ਰਹਾਉ ।

ਹੇ ਪ੍ਰਭੂ ! ਮੇਰੇ ਉੱਤੇ ਦਇਆਵਨ ਹੋਹੁ, ਮੇਰਾ ਮਨ (ਆਪਣੇ ਚਰਨਾਂ ਵਿਚ) ਜੋੜੀ
ਰੱਖ, ਮੈਂ ਹਰ ਵੇਲੇ ਸਦਾ ਤੇਰਾ ਨਾਮ ਸਿਮਰਦਾ ਰਹਾਂ । ਹੇ ਮੇਰੇ ਮਨ ! ਸਾਰੇ ਸੁਖ ਸਾਰੇ
ਖ਼ਜ਼ਾਨੇ ਉਸ ਪਰਮਾਤਮਾ ਦੇ ਹੀ ਪਾਸ ਹਨ, ਜਿਸ ਦਾ ਨਾਮ ਜਪਿਆਂ ਸਾਰੇ ਦੁੱਖ (ਦੂਰ
ਹੋ ਜਾਂਦੇ ਹਨ), (ਮਾਇਆ ਦੀ) ਸਾਰੀ ਭੁੱਖ ਲਹਿ ਜਾਂਦੀ ਹੈ । ੧।

ਹੇ ਹਰੀ ! ਤੂੰ ਆਪ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਸਭਨਾਂ ਦਾ)
ਮਾਲਕ ਹੈਂ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੂੰ ਆਪ ਹੀ ਮੋਹਰ ਕਰ ਕੇ ਮੇਰੇ

ਮਨ ਵਿਚ ਆਪਣੀ ਭਗਤੀ ਦੀ ਤਾਂਘ ਪੈਦਾ ਕੀਤੀ ਹੋਈ ਹੈ। ਹੇ ਭਾਈ ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਪਰਮਾਤਮਾ ਦੇ ਨਾਲ ਮਿਲਾਪ ਦੀ ਤਾਂਘ ਪੈਦਾ ਹੋਈ ਹੋਈ ਹੈ। ਪਰਮਾਤਮਾ ਨੇ ਮੈਨੂੰ ਸਤਿਗੁਰੂ ਦੀ ਸਰਨ ਪਾ ਕੇ ਮੇਰੀ ਇਹ ਤਾਂਘ ਪੂਰੀ ਕਰ ਦਿੱਤੀ ਹੈ। ੨।

ਹੇ ਭਾਈ ! ਮਨੁੱਖਾ ਜਨਮ ਬੜੀ ਕਿਸਮਤਿ ਨਾਲ ਮਿਲਦਾ ਹੈ, ਪਰ ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਫਿਟਕਾਰ-ਜੋਗ ਹੋ ਜਾਂਦਾ ਹੈ; ਨਾਮ ਤੋਂ ਬਿਨਾ ਵਿਅਰਥ ਚਲਾ ਜਾਂਦਾ ਹੈ। ਮਨੁੱਖ ਪ੍ਰਭੂ ਦਾ ਨਾਮ ਭੁਲਾ ਕੇ ਦੁਨੀਆ ਦੇ ਅਨੇਕਾਂ ਕਿਸਮ ਦੇ ਪਦਾਰਥ ਖਾਂਦਾ ਰਹਿੰਦਾ ਹੈ, ਦੁੱਖ ਹੀ ਸਹੇੜਦਾ ਹੈ, ਮੂੰਹੋਂ ਫਿੱਕੇ ਬੋਲ ਬੋਲਦਾ ਰਹਿੰਦਾ ਹੈ, ਲੁਕਾਈ ਉਸ ਨੂੰ ਫਿਟਕਾਰਾਂ ਹੀ ਪਾਂਦੀ ਹੈ। ੩।

ਹੇ ਭਾਈ ! ਜੇਹੜੇ ਮਨੁੱਖ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਨੂੰ ਪਰਮਾਤਮਾ ਆਪਣੀ ਹਜ਼ੂਰੀ ਵਿਚ ਆਦਰ-ਮਾਣ ਦੇਂਦਾ ਹੈ। ਹੇ ਨਾਨਕ ! ਪਰਮਾਤਮਾ ਆਪਣੇ ਸੇਵਕ ਨੂੰ 'ਧੰਨ ਧੰਨ' ਆਖਦਾ ਹੈ, 'ਸਾਬਾਸ਼' ਆਖਦਾ ਹੈ, ਆਪਣੇ ਸੇਵਕ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ੪। ੪।

ਗੁਰੂਗੀ ਮਹਲਾ ੪ ॥ ਗੁਰਮੁਖਿ ਸਖੀ ਸਹੇਲੀ ਮੇਰੀ ਮੋ ਕਉ ਦੇਵਹੁ
ਦਾਨੁ ਹਰਿ ਪ੍ਰਾਨ ਜੀਵਾਇਆ ॥ ਹਮ ਹੋਵਹੁ ਲਾਲੇ ਗੋਲੇ ਗੁਰਸਿਖਾ ਕੇ
ਜਿਨ੍ਹਾ ਅਨਦਿਨੁ ਹਰਿ ਪ੍ਰਭੁ ਪੁਰਖੁ ਧਿਆਇਆ ॥ ੧ ॥ ਮੇਰੈ ਮਨਿ ਤਨਿ
ਬਿਰਹੁ ਗੁਰਸਿਖ ਪਗ ਲਾਇਆ ॥ ਮੇਰੇ ਪ੍ਰਾਨ ਸਖਾ ਗੁਰ ਕੇ ਸਿਖ ਭਾਈ ਮੋ
ਕਉ ਕਰਹੁ ਉਪਦੇਸੁ ਹਰਿ ਮਿਲੈ ਮਿਲਾਇਆ ॥੧॥ ਰਹਾਉ॥ ਜਾ ਹਰਿ
ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ ਵਚਨ ਗੁਰੂ ਸਤਿਗੁਰ ਮਨਿ ਭਾਇਆ ॥
ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ
ਪਾਇਆ ॥ ੨ ॥ ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ
ਨਾਮੁ ਮੀਠਾ ਮਨਿ ਭਾਇਆ ॥ ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ
ਸੇ ਭਾਗਹੀਣ ਪਾਪੀ ਜਮਿ ਖਾਇਆ ॥ ੩ ॥ ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ
ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥ ਜਨੁ ਨਾਨਕੁ ਬੋਲੈ ਗੁਣ
ਬਾਣੀ ਗੁਰਬਾਣੀ ਹਰਿਨਾਮਿ ਸਮਾਇਆ ॥੪॥੫॥ [ਪੰਨਾ ੪੯੩]

ਪਦ ਅਰਥ :- ਗੁਰਮੁਖਿ-ਗੁਰੂ ਦੇ ਸਨਮੁਖ ਰਹਿਣ ਵਾਲੇ। ਸਖੀ ਸਹੇਲੀ ਮੇਰੀ-
ਹੇ ਮੇਰੀ ਸਖੀ ਹੋ ਸਹੇਲੀ ਹੋ ! ਮੋ ਕਉ-ਮੈਨੂੰ। ਪ੍ਰਾਨ ਜੀਵਾਇਆ-ਜਿਵਾਲਣ ਵਾਲਾ,
ਆਤਮਕ ਜੀਵਨ ਦੇਣ ਵਾਲਾ ! ਹਮ ਹੋਵਹੁ-ਅਸੀ ਹੋਵਾਂਗੇ, ਮੈਂ ਹੁੰਦਾ ਹਾਂ। ਲਾਲਾ-
ਦਾਸ। ਗੋਲਾ-ਗੁਲਾਮ। ਅਨਦਿਨੁ-ਹਰ ਰੋਜ਼, ਹਰ ਵੇਲੇ। ੧।

ਮਨਿ—ਮਨ ਵਿਚ । ਤਨਿ—ਹਿਰਦੇ ਵਿਚ । ਬਿਰਹੁ—ਪ੍ਰੇਮ, ਲਗਨ । ਪਗ—ਪੈਰ ।
ਸਖਾ—ਮਿੱਤਰ । ੧ । ਰਹਾਉ ।

ਵਚਨ ਗੁਰੂ—ਗੁਰੂ ਦੇ ਬਚਨ । ਭਾਇਆ—ਚੰਗੇ ਲੱਗਦੇ । ਨਿਰਬਾਣੀ—ਨਿਰਲੇਪ ।
ਨਿਰਬਾਣ ਪਦੁ—ਵਾਸ਼ਨਾ-ਰਹਿਤ ਆਤਮਕ ਦਰਜਾ । ੨ ।

ਸੰਗੁ—ਮੇਲ, ਸਾਥ । ਜਮਿ—ਜਮ ਨੇ, ਆਤਮਕ ਮੌਤ ਨੇ । ੩ ।

ਜਨੁ ਨਾਨਕੁ ਬੋਲੇ—ਦਾਸ ਨਾਨਕ ਬੋਲਦਾ ਹੈ । ਗੁਣ ਬਾਣੀ—ਪਰਮਾਤਮਾ ਦੇ ਗੁਣਾਂ
ਨਾਲ ਭਰੀ ਬਾਣੀ । ਨਾਮਿ—ਨਾਮ ਵਿਚ । ੪ ।

ਅਰਥ :—ਹੇ ਗੁਰੂ ਦੇ ਸਨਮੁਖ ਰਹਿਣ ਵਾਲੇ ਸਿੱਖੋ ! ਹੇ ਮੇਰੀ ਸਖੀ ਸਹੇਲੀਹੋ !
ਮੈਨੂੰ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਦੀ ਦਾਤਿ ਦਿਉ । ਮੈਂ ਉਹਨਾਂ ਗੁਰਸਿੱਖਾਂ
ਦਾ ਦਾਸ ਹਾਂ, ਗੁਲਾਮ ਹਾਂ, ਜੇਹੜੇ ਹਰ ਵੇਲੇ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦੇ
ਰਹਿੰਦੇ ਹਨ । ੧ ।

ਹੇ ਮੇਰੀ ਜਿੰਦ ਦੇ ਸਾਥੀ ਗੁਰ-ਸਿੱਖੋ ! ਹੇ ਭਰਾਵੋ ! (ਮੇਰੇ ਚੰਗੇ ਭਾਗਾਂ ਨੂੰ
ਪਰਮਾਤਮਾ ਨੇ) ਮੇਰੇ ਮਨ ਵਿਚ ਮੇਰੇ ਹਿਰਦੇ ਵਿਚ ਗੁਰਸਿੱਖਾਂ ਦੇ ਚਰਨਾਂ ਦਾ ਪ੍ਰੇਮ ਪੈਦਾ
ਕਰ ਦਿੱਤਾ ਹੈ । ਤੁਸੀਂ ਮੈਨੂੰ ਇਹੋ ਜਿਹਾ ਉਪਦੇਸ਼ ਕਰੋ, (ਜਿਸ ਦੀ ਬਰਕਤਿ ਨਾਲ)
ਤੁਹਾਡਾ ਮਿਲਾਇਆ ਪਰਮਾਤਮਾ ਮੈਨੂੰ ਮਿਲ ਪਏ । ੧ । ਰਹਾਉ ।

ਹੇ ਭਰਾਵੋ ! ਜਦੋਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਤਦੋਂ ਉਹਨਾਂ ਗੁਰੂ ਦੇ
ਸਨਮੁਖ ਰਹਿਣ ਵਾਲੇ ਮਨੁੱਖਾਂ ਦਾ ਮਿਲਾਪ ਕਰਾਂਦਾ ਹੈ ਜਿਨ੍ਹਾਂ ਨੂੰ ਗੁਰੂ ਦੇ ਬਚਨ ਆਪਣੇ
ਮਨ ਵਿਚ ਪਿਆਰੇ ਲੱਗਦੇ ਹਨ । ਗੁਰੂ ਦੇ ਉਹ ਪਿਆਰੇ ਸਿੱਖ ਵੱਡੇ ਭਾਗਾਂ ਵਾਲੇ ਹਨ
ਜੇਹੜੇ ਨਿਰਲੇਪ ਪਰਮਾਤਮਾ ਨੂੰ ਮਿਲ ਕੇ ਵਾਸ਼ਨਾ-ਰਹਿਤ ਆਤਮਕ ਦਰਜਾ ਹਾਸਲ ਕਰ
ਲੈਂਦੇ ਹਨ । ੨ ।

ਹੇ ਭਰਾਵੋ ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਦਾ ਮਿੱਠਾ ਨਾਮ ਆਪਣੇ ਮਨ ਵਿਚ
ਪਿਆਰਾ ਲੱਗਦਾ ਹੈ ਉਹਨਾਂ ਨੂੰ ਸਤਿਗੁਰੂ ਦੀ ਸਾਥ ਸੰਗਤਿ ਭੀ ਪਿਆਰੀ ਲੱਗਦੀ ਹੈ ।

ਪਰ ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਦੀ ਸੰਗਤਿ ਦਾ ਸਾਥ ਪਸੰਦ ਨਹੀਂ ਆਉਂਦਾ,
ਉਹ ਬਦ-ਕਿਸਮਤ ਰਹਿ ਜਾਂਦੇ ਹਨ, ਉਹਨਾਂ ਪਾਪੀਆਂ ਨੂੰ ਆਤਮਕ ਮੌਤ ਨੇ ਸਪੂਲਚਾ
ਖਾ ਲਿਆ ਹੁੰਦਾ ਹੈ । ੩ ।

ਹੇ ਭਰਾਵੋ ! ਜਦੋਂ ਦਇਆਵਾਨ ਪਰਮਾਤਮਾ ਆਪ ਕਿਸੇ ਮਨੁੱਖ ਉੱਤੇ ਦਇਆ
ਕਰਦਾ ਹੈ, ਤਦੋਂ ਉਹ ਆਪ ਹੀ ਉਸ ਮਨੁੱਖ ਨੂੰ ਗੁਰੂ ਦੀ ਰਾਹੀਂ ਮਿਲਾਇਆ ਹੋਇਆ
ਮਿਲ ਪੈਂਦਾ ਹੈ । ਦਾਸ ਨਾਨਕ ਭੀ ਪਰਮਾਤਮਾ ਦੀ ਸਿਫਤਿ ਸਾਲਾਹ ਵਾਲੀ ਬਾਣੀ
ਗੁਰਬਾਣੀ ਹੀ (ਨਿੱਤ) ਉਚਾਰਦਾ ਹੈ । ਗੁਰਬਾਣੀ ਦੀ ਬਰਕਤਿ ਨਾਲ ਮਨੁੱਖ ਪਰਮਾਤਮਾ

ਦੇ ਨਾਮ ਵਿਚ ਲੀਨ ਹੋ ਜਾਂਦਾ ਹੈ । ੪ । ੫ ।

ਗੁਜਰੀ ਮਹਲਾ ੪ ॥ ਜਿਨ੍ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ
ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥ ਮਨੁ ਤਨੁ ਸੀਤਲੁ
ਸਭ ਹਰਿਆ ਹੋਆ ਵਡਭਾਗੀ ਹਰਿਨਾਮੁ ਧਿਆਵੈ ॥੧॥ ਭਾਈ ਰੇ ਮੋ ਕਉ
ਕੋਈ ਆਇ ਮਿਲੈ ਹਰਿਨਾਮੁ ਦ੍ਰਿੜਾਵੈ ॥ ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ
ਦੇਵਾ ਮੇਰੇ ਹਰਿਪ੍ਰਭ ਕੀ ਹਰਿ ਕਥਾ ਸੁਨਾਵੈ ॥ ੧ ॥ ਰਹਾਉ ॥ ਧੀਰਜੁ
ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿਨਾਮੈ ਹਰਿ ਸਿਉ ਚਿਤੁ ਲਾਵੈ ॥
ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥
ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥
ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣ ਮੁਏ ਮਰਿ ਜਾਵੈ ॥
੩ ॥ ਆਨਦ ਮੂਲੁ ਜਗ ਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ
ਧਿਆਵੈ ॥ ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ
ਮਿਲਾਵੈ ॥ ੪ ॥ ੬ ॥ [ਪੰਨਾ ੪੯੪]

ਪਦ ਅਰਥ :-ਜਿਨ੍-ਜਿਨ੍ਹਾਂ ਮਨੁੱਖਾਂ ਨੇ । ਜਿਨਿ-ਜਿਸ ਮਨੁੱਖ ਨੇ । ਮੋ ਕਉ-
ਮੈਨੂੰ । ਕਰਿ-ਕਰ ਕੇ । ਸੀਤਲੁ-ਠੰਢਾ, ਸ਼ਾਂਤ । ਹਰਿਆ-ਹਰਾ, ਆਤਮਕ ਜੀਵਨ
ਵਾਲਾ । ੧ ।

ਦ੍ਰਿੜਾਵੈ-ਹਿਰਦੇ ਵਿਚ ਪੱਕਾ ਕਰ ਦੇਵੇ । ਦੇਵਾ-ਦੇਵਾਂ, ਮੈਂ ਦੇ ਦਿਆਂ । ੧। ਰਹਾਉ ।
ਧੀਰਜੁ-ਹੋਸਲਾ । ਹਰਿ ਨਾਮੈ-ਹਰਿ-ਨਾਮ ਵਿਚ । ਅੰਮ੍ਰਿਤ-ਆਤਮਕ ਜੀਵਨ
ਦੇਣ ਵਾਲੇ । ਮੁਖਿ-ਮੂੰਹ ਵਿਚ । ੨ ।

ਜਿਤੁ-ਜਿਸ ਦੀ ਰਾਹੀਂ । ਜਿਨ-ਜਿਨ੍ਹਾਂ ਨੇ । ਮੁਏ-ਆਤਮਕ ਮੌਤੋ ਮਰ ਗਏ ।
ਮਰਿ ਜਾਵੈ-ਆਤਮਕ ਮੌਤੋ ਮਰ ਜਾਂਦਾ ਹੈ । ੩ ।

ਆਨਦਮੂਲੁ-ਆਨੰਦ ਦਾ ਮੂਲ, ਆਨੰਦ ਦਾ ਸੋਮਾ । ਜਗ ਜੀਵਨ-ਹੇ ਜਗਤ ਦੇ
ਜੀਵਨ ਹਰੀ ! ਧਿਆਵੈ-ਧਿਆਨ ਧਰਦਾ ਹੈ । ਜੀਅ ਸਭਿ-ਸਾਰੇ ਜੀਵ । ਗੁਰਮੁਖਿ-
ਗੁਰੂ ਦੀ ਰਾਹੀਂ । ਬਖਸਿ-ਬਖ਼ਸ਼ ਕੇ । ੪ ।

ਅਰਥ :-ਹੇ ਭਰਾ ! (ਮੇਰਾ ਮਨ ਲੋਚਦਾ ਹੈ ਕਿ) ਮੈਨੂੰ ਕੋਈ (ਅਜੇਹਾ ਸੱਜਣ)
ਆ ਕੇ ਮਿਲੇ ਜੇਹੜਾ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦੇਵੇ, ਜੇਹੜਾ
ਮੈਨੂੰ ਪਰਮਾਤਮਾ ਦੀ ਸਿਫਤਿ ਸਾਲਾਹ ਦੀ ਗੱਲ ਸੁਣਾਂਦਾ ਰਹੇ, ਮੈਂ ਉਸ ਸੱਜਣ ਨੂੰ
ਆਪਣੀ ਜਿੰਦ ਆਪਣਾ ਮਨ ਆਪਣਾ ਤਨ ਸਭ ਕੁਝ ਦੇ ਦਿਆਂਗਾ ।

(ਹੇ ਭਰਾ ! ਮੇਰਾ ਜੀ ਕਰਦਾ ਹੈ ਮੈਨੂੰ ਉਹ ਸੱਜਣ ਮਿਲ ਪੈਣ) ਜਿਨ੍ਹਾਂ ਨੇ ਗੁਰੂ ਮਹਾ ਪੁਰਖ ਦਾ ਦਰਸਨ ਕਰ ਲਿਆ ਹੈ। (ਮੇਰਾ ਮਨ ਲੋਚਦਾ ਹੈ ਕਿ) ਜਿਸ ਸੱਜਣ ਨੇ ਪਰਮਾਤਮਾ ਦੀ ਪ੍ਰਾਪਤੀ ਕਰ ਲਈ ਹੈ ਉਹ ਮੈਨੂੰ ਭੀ ਸਿੱਖਿਆ ਦੇ ਕੇ ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ। (ਹੇ ਭਾਈ !) ਜੇਹੜਾ ਭਾਗਾਂ ਵਾਲਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਜਾਂਦਾ ਹੈ, ਉਹ ਆਤਮਕ ਜੀਵਨ ਨਾਲ ਸਰਸਾਰ (ਭਰਪੂਰ) ਹੋ ਜਾਂਦਾ ਹੈ। ੧।

ਹੇ ਭਾਈ ! ਜੇਹੜਾ ਮਨੁੱਖ ਸਦਾ ਹਰਿ-ਨਾਮ ਵਿਚ ਲੀਨ ਰਹਿੰਦਾ ਹੈ ਪਰਮਾਤਮਾ ਨਾਲ ਚਿੱਤ ਜੋੜੀ ਰੱਖਦਾ ਹੈ, ਉਹ ਧੀਰਜ ਹਾਸਲ ਕਰ ਲੈਂਦਾ ਹੈ, ਉਹ ਧਰਮ ਕਮਾਣ ਲੱਗ ਪੈਂਦਾ ਹੈ, ਉਹ ਗੁਰੂ ਦੀ ਮਤਿ ਉੱਤੇ ਤੁਰ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ। ਹੇ ਭਾਈ ! ਸਤਿਗੁਰੂ ਦੀ ਬਾਣੀ ਆਤਮਕ ਜੀਵਨ ਦੇਣ ਵਾਲੇ ਬਚਨ ਹਨ, ਜੇਹੜਾ ਮਨੁੱਖ ਇਹ ਬਾਣੀ ਉਚਾਰਦਾ ਹੈ, ਉਹ ਮਨੁੱਖ ਆਪਣੇ ਮੂੰਹ ਵਿਚ ਆਤਮਕ ਜੀਵਨ ਦੇਣ ਵਾਲਾ ਜਲ ਪਾਂਦਾ ਹੈ। ੨।

ਹੇ ਭਰਾ ! ਪਰਮਾਤਮਾ ਦਾ ਨਾਮ ਪਵਿੱਤ੍ਰ ਕਰਨ ਵਾਲਾ ਹੈ, ਇਸ ਨਾਮ ਵਿਚ ਜੁੜਿਆਂ (ਮਨ ਨੂੰ ਵਿਕਾਰਾਂ ਦੀ) ਮੈਲ ਨਹੀਂ ਲੱਗਦੀ। ਜੇਹੜਾ ਮਨੁੱਖ ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਹਰਿ-ਨਾਮ ਜਪਦਾ ਹੈ ਉਹ ਪ੍ਰਭੂ-ਚਰਨਾਂ ਵਿਚ ਪ੍ਰੀਤਿ ਪਾ ਲੈਂਦਾ ਹੈ। ਪਰਮਾਤਮਾ ਦਾ ਨਾਮ ਕੀਮਤੀ ਸ਼ੈ ਹੈ, ਜਿਨ੍ਹਾਂ ਮਨੁੱਖਾਂ ਨੇ ਇਹ ਨਾਮ ਹਾਸਲ ਨਹੀਂ ਕੀਤਾ, ਉਹ ਮੰਦ-ਭਾਗੀ ਹਨ, ਉਹ ਆਤਮਕ ਮੌਤ ਸਹੇੜ ਲੈਂਦੇ ਹਨ। (ਜੇਹੜਾ ਭੀ ਮਨੁੱਖ ਨਾਮ ਤੋਂ ਵਾਂਜਿਆ ਰਹਿੰਦਾ ਹੈ ਉਹ) ਆਤਮਕ ਮੌਤ ਮਰ ਜਾਂਦਾ ਹੈ। ੩।

ਹੇ ਜਗਤ ਦੇ ਜੀਵਨ ਪ੍ਰਭੂ ! ਤੂੰ ਆਨੰਦ ਦਾ ਸੋਮਾ ਹੈਂ, ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਸੇਵਕਾਂ ਨੂੰ (ਆਤਮਕ) ਆਨੰਦ ਦੇਂਦਾ ਹੈਂ। (ਜੇਹੜਾ ਭੀ ਮਨੁੱਖ ਤੇਰਾ) ਨਾਮ ਸਿਮਰਦਾ ਹੈ (ਉਸ ਨੂੰ ਤੂੰ ਆਨੰਦ ਦੀ ਦਾਤਿ ਦੇਂਦਾ ਹੈਂ) ਹੇ ਪ੍ਰਭੂ ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਸਭਨਾਂ ਨੂੰ ਦਾਤਾਂ ਦੇਂਦਾ ਹੈਂ।

ਹੇ ਨਾਨਕ ! ਪਰਮਾਤਮਾ ਗੁਰੂ ਦੀ ਸਰਨ ਪਾ ਕੇ (ਵਡ-ਭਾਗੀ ਮਨੁੱਖ ਨੂੰ) ਆਪਣੀ ਮੋਹਰ ਨਾਲ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ। ੪। ੬।

੧ ਓ ਸਤਿਗੁਰ ਪ੍ਰਸਾਦਿ ॥ ਗੁਰੂਗ੍ਰੰਥ ਸਾਹਿਬ ਮਹਲਾ ੪ ਘਰੁ ੩ ॥ ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥ ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥ ੧ ॥ ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥ ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥ ਭਗਤ ਜਨਾ ਕਉ ਸਰਧਾ ਆਪਿ ਹਰਿ

ਲਾਈ ॥ ਵਿਚੇ ਗ੍ਰਿਸਤ ਉਦਾਸ ਰਹਾਈ ॥੨॥ ਜਬ ਅੰਤਰਿ ਪ੍ਰੀਤਿ ਹਰਿ
ਸਿਉ ਬਨਿ ਆਈ ॥ ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥ ੩॥
ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥ ਸੋ ਹਮ ਕਰਹ ਜੁ ਆਪਿ ਕਰਾਏ ॥੪॥
ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥ ਤੇ ਜਨ ਨਾਨਕ ਰਾਮਨਾਮ ਲਿਵ
ਲਾਈ ॥ ੫ ॥ ੧ ॥ ੨ ॥ ੧੬ ॥ [ਪੰਨਾ ੪੬੪]

ਪਦ ਅਰਥ :- ਸਭਿ ਸਾਰੇ । ਕੀਏ-ਪੈਦਾ ਕੀਤੇ ਹੋਏ । ਕਉ-ਵਾਸਤੇ, ਨੂੰ ।
ਸਨਬੰਧੁ-(ਆਪੋ ਵਿਚ ਦਾ) ਜੋੜ, ਰਿਸ਼ਤਾ । ੧ ।

ਸਭੁ-ਸਾਰਾ । ਰਹਿਓ-ਕੰਮ ਨਹੀਂ ਕਰਦਾ, ਨਹੀਂ ਚੱਲਦਾ । ਬੀਰ-ਹੇ ਵੀਰ !
ਵਸਿ-ਵੱਸ ਵਿਚ । ੧ । ਰਹਾਉ ।

ਸਰਧਾ-ਪ੍ਰੀਤਿ । ਵਿਚੇ-ਵਿਚ ਹੀ । ਉਦਾਸ-ਨਿਰਲੇਪ । ਰਹਾਈ-ਰੱਖਦਾ ਹੈ । ੨ ।
ਸਿਉ-ਨਾਲ । ਭਾਈ-ਚੰਗਾ ਲੱਗਦਾ ਹੈ । ੩ ।

ਜਿਤੁ ਕਾਰੈ-ਜਿਸ ਕਾਰ ਵਿਚ । ਕੰਮਿ-ਕੰਮ ਵਿਚ । ਹਮ-ਸਾਨੂੰ । ਕਰਹ-ਅਸੀ
ਕਰਦੇ ਹਾਂ । ੪ ।

ਪ੍ਰਭ ਭਾਈ-ਪ੍ਰਭੁ ਨੂੰ ਪਸੰਦ ਆਉਂਦੀ ਹੈ । ਤੇ ਜਨ-ਉਹ ਬੰਦੇ । ਲਿਵ-ਲਗਨ
। ੫ ।

ਅਰਥ :- ਹੇ ਮੇਰੇ ਵੀਰ ! (ਪਰਮਾਤਮਾ ਦੇ ਟਾਕਰੇ ਤੇ ਸਾਡਾ ਕੋਈ ਜੋਰ ਚੱਲ
ਨਹੀਂ ਸਕਦਾ । ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਪਰਮਾਤਮਾ ਦਾ
ਬਣਾਇਆ ਹੋਇਆ ਹੈ, ਸਾਡਾ ਸਰੀਰ ਪਰਮਾਤਮਾ ਦੇ ਵੱਸ ਵਿਚ ਹੈ । ੧ । ਰਹਾਉ ।

ਹੇ ਭਾਈ ! ਮਾਂ, ਪਿਉ, ਪੁੱਤਰ-ਇਹ ਸਾਰੇ ਪਰਮਾਤਮਾ ਦੇ ਬਣਾਏ ਹੋਏ ਹਨ ।
ਇਹਨਾਂ ਸਭਨਾਂ ਵਾਸਤੇ ਆਪੋ ਵਿਚ ਦਾ ਰਿਸ਼ਤਾ ਪਰਮਾਤਮਾ ਨੇ ਆਪ ਹੀ ਬਣਾਇਆ
ਹੋਇਆ ਹੈ (ਸੋ, ਇਹ ਸਹੀ ਜੀਵਨ-ਰਾਹ ਵਿਚ ਰੁਕਾਵਟ ਨਹੀਂ ਹਨ) । ੧ ।

ਹੇ ਭਾਈ ! ਪਰਮਾਤਮਾ ਆਪ ਹੀ ਆਪਣੇ ਭਗਤਾਂ ਨੂੰ ਆਪਣੇ ਚਰਨਾਂ ਦੀ ਪ੍ਰੀਤਿ
ਬਖਸ਼ਦਾ ਹੈ, ਉਹਨਾਂ ਭਗਤ ਜਨਾਂ ਨੂੰ ਗ੍ਰਿਹਸਤ ਵਿਚ ਹੀ (ਮਾਂ ਪਿਉ ਪੁੱਤਰ ਇਸਤ੍ਰੀ
ਆਦਿਕ ਸਨਬੰਧੀਆਂ ਦੇ ਵਿਚ ਹੀ ਰਹਿੰਦਿਆਂ ਨੂੰ ਹੀ) ਮਾਇਆ ਵਿਚ ਨਿਰਲੇਪ ਰੱਖਦਾ
ਹੈ । ੨ ।

ਹੇ ਭਾਈ ! ਜਦੋਂ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਨਾਲ ਪਿਆਰ ਬਣ ਜਾਂਦਾ
ਹੈ, ਤਦੋਂ ਮਨੁੱਖ ਜੋ ਕੁਝ ਕਰਦਾ ਹੈ (ਰਜ਼ਾ ਵਿਚ ਹੀ ਕਰਦਾ ਹੈ, ਤੇ) ਉਹ ਮੇਰੇ
ਪਰਮਾਤਮਾ ਨੂੰ ਚੰਗਾ ਲੱਗਦਾ ਹੈ । ੩ ।

ਹੇ ਭਾਈ ! ਜਿਸ ਕਾਰ ਵਿਚ ਜਿਸ ਕੰਮ ਵਿਚ, ਪਰਮਾਤਮਾ ਸਾਨੂੰ ਲਾਂਦਾ ਹੈ, ਜੇਹੜਾ ਕੰਮ-ਕਾਰ ਪਰਮਾਤਮਾ ਸਾਥੋਂ ਕਰਾਂਦਾ ਹੈ, ਅਸੀਂ ਉਹੀ ਕੰਮ-ਕਾਰ ਕਰਦੇ ਹਾਂ । ੪।
 ਹੇ ਨਾਨਕ ! (ਆਖ-ਹੇ ਭਾਈ !) ਜਿਨ੍ਹਾਂ ਮਨੁੱਖਾਂ ਦੀ ਭਗਤੀ ਪਰਮਾਤਮਾ ਨੂੰ ਪਸੰਦ ਆਉਂਦੀ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਨਾਲ ਪਿਆਰ ਪਾ ਲੈਂਦੇ ਹਨ ।
 ੫। ੧। ੭। ੧੬।

ਨੋਟ :-ਮ: ੪ ਦਾ 'ਘਰੁ ੩' ਵਿਚ ਇਕ ਸ਼ਬਦ ਹੈ-ਅੰਕ ੧।

ਮ: ੪ ਦੇ ਗੁਜਰੀ ਰਾਗ ਵਿਚ ਸੱਤ ਸ਼ਬਦ ਹਨ-ਅੰਕ ੭।

ਮ: ੧ ਦੇ—੨

ਮ: ੩ ਦੇ—੭

ਮ: ੪ ਦੇ—੭

ਜੋੜ ੧੬।

ਗੁਜਰੀ ਮਹਲਾ ੫ ਚਉਪਦੇ ਘਰੁ ੧

੧ ਓ ਸਤਿਗੁਰਪ੍ਰਸਾਦਿ ॥ ਕਾਹੇ ਰੇ ਮਨ ਚਿਤਵਹਿ ਉਦਮੁ ਜਾ
 ਆਹਰਿ ਹਰਿ ਜੀਉ ਪਰਿਆ ॥ ਸੈਲ ਪਬਰ ਮਹਿ ਜੰਤ ਉਪਾਏ ਤਾ ਕਾ
 ਰਿਜਕੁ ਆਗੈ ਕਰਿ ਧਰਿਆ ॥੧॥ ਮੇਰੇ ਮਾਧਉ ਜੀ ਸਤਸੰਗਤਿ ਮਿਲੇ ਸਿ
 ਤਰਿਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸੂਕੇ ਕਾਸਟ ਹਰਿਆ ॥
 ੧ ॥ ਰਹਾਉ ॥ ਜਨਨਿ ਪਿਤਾ ਲੋਕ ਸੁਤ ਬਨਿਤਾ ਕੋਇ ਨ ਕਿਸ ਕੀ
 ਧਰਿਆ ॥ ਸਿਰਿ ਸਿਰਿ ਰਿਜਕੁ ਸੰਬਾਹੇ ਠਾਕੁਰੁ ਕਾਹੇ ਮਨ ਭਉ ਕਰਿਆ ॥

੨ ॥ ਉਡੈ ਉਡਿ ਆਵੈ ਸੈ ਕੋਸਾ ਤਿਸੁ ਪਾਛੈ ਬਚਰੇ ਛਰਿਆ ॥ ਉਨ
 ਕਵਨੁ ਖਲਾਵੈ ਕਵਨੁ ਚੁਗਾਵੈ ਮਨ ਮਹਿ ਸਿਮਰਨੁ ਕਰਿਆ ॥ ੩ ॥ ਸਭ
 ਨਿਧਾਨ ਦਸ ਅਸਟ ਸਿਧਾਨ ਠਾਕੁਰ ਕਰ ਤਲ ਧਰਿਆ ॥ ਜਨ ਨਾਨਕ
 ਬਲਿ ਬਲਿ ਸਦ ਬਲਿ ਜਾਈਐ ਤੇਰਾ ਅੰਤੁ ਨ ਪਾਰਾਵਰਿਆ ॥ ੪ ॥
 ੧ ॥ [ਪੰਨਾ ੪੯੫]

ਪਦ ਅਰਥ :-ਕਾਹੇ-ਕਿਉਂ ? ਚਿਤਵਹਿ-ਤੂੰ ਚਿਤਵਦਾ ਹੈਂ । ਚਿਤਵਹਿ
 ਉਦਮੁ-ਤੂੰ ਉੱਦਮ ਚਿਤਵਦਾ ਹੈਂ, ਤੂੰ ਚਿੰਤਾ-ਫਿਕਰ ਕਰਦਾ ਹੈਂ । ਜਾ ਆਹਰਿ-ਜਿਸ
 (ਰਿਜਕ) ਦੇ ਆਹਰ ਵਿਚ । ਪਰਿਆ-ਪਿਆ ਹੋਇਆ ਹੈਂ । ਸੈਲ-ਪਹਾੜ । ਤਾ ਕਾ-
 ਉਹਨਾਂ ਦਾ । ਆਗੈ-ਪਹਿਲਾਂ ਹੀ । ਕਰਿ-ਬਣਾ ਕੇ । ੧ ।

ਮਾਧਉ-[ਮਾ-ਮਾਇਆ । ਧਉ-ਧਵ, ਪਤੀ । ਮਾਇਆ ਦਾ ਪਤੀ] ਹੇ
 ਪਰਮਾਤਮਾ ! ਸਿ-ਉਹ ਬੰਦੇ । ਪਰਸਾਦਿ-ਕਿਰਪਾ ਨਾਲ। ਪਰਮ ਪਦੁ-ਉੱਚਾ ਆਤਮਕ
 ਦਰਜਾ । ਕਾਸਟ-ਕਾਠ । ਹਰਿਆ-ਹਰੇ । ੧ । ਰਹਾਉ ।

ਜਨਨਿ—ਮਾਂ । ਸੁਤ—ਪੁੱਤਰ । ਬਨਿਤਾ—ਇਸਤ੍ਰੀ । ਧਰਿਆ—ਆਸਰਾ । ਸਿਰਿ
ਸਿਰਿ—ਹਰੇਕ ਦੇ ਸਿਰ ਉਤੇ । ਸੰਬਾਹੇ—[ਸੰਕ੍ਰਹਾਯ] ਅਪੜਾਂਦਾ ਹੈ । ਮਨ—ਹੇ ਮਨ ! ੨ ।

ਉਡੈ—ਉੱਡਦੀ ਹੈ । ਉਡਿ—ਉੱਡ ਕੇ । ਸੈ ਕੋਸਾ—ਸੈਂਕੜੇ ਕੋਹ । ਛਰਿਆ—ਛੱਡੇ
ਹੋਏ । ਉਨ—ਉਹਨਾਂ ਨੂੰ । ਸਿਮਰਨੁ—ਯਾਦ, ਚੇਤਾ । ੩ ।

ਨਿਧਾਨ—ਖ਼ਜ਼ਾਨੇ । ਦਸ ਅਸਟ—ਦਸ ਤੇ ਅੱਠ, ਅਠਾਰਾਂ । ਸਿਧਾਨ—ਸਿੱਧੀਆਂ ।
ਕਰ ਤਲ—ਹੱਥਾਂ ਦੀਆਂ ਤਲੀਆਂ ਉੱਤੇ । ਸਦ—ਸਦਾ । ਬਲਿ—ਸਦਕੇ । ਜਾਈਐ—
ਜਾਣਾ ਚਾਹੀਦਾ ਹੈ । ਪਾਰਾਵਰਿਆ—ਪਾਰ ਅਵਾਰ, ਪਾਰਲਾ ਤੇ ਉਰਲਾ ਬੰਨਾ । ੪ ।

ਅਰਥ :—ਹੇ ਮੇਰੇ ਪ੍ਰਭੂ ਜੀ! ਜੇਹੜੇ ਮਨੁੱਖ ਤੇਰੀ ਸਾਧ ਸੰਗਤਿ ਵਿਚ ਮਿਲਦੇ ਹਨ
ਉਹ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ । ਗੁਰੂ ਦੀ ਕਿਰਪਾ ਨਾਲ ਉਹ ਮਨੁੱਖ
ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦੇ ਹਨ, ਉਹ ਇਉਂ ਹਰੇ (ਆਤਮਕ
ਜੀਵਨ ਵਾਲੇ) ਹੋ ਜਾਂਦੇ ਹਨ ਜਿਵੇਂ ਕੋਈ ਸੁੱਕੇ ਰੁੱਖ ਹਰੇ ਹੋ ਜਾਣ । ੧ । ਰਹਾਉ ।

ਹੇ ਮੇਰੇ ਮਨ ! ਤੂੰ (ਉਸ ਰਿਜ਼ਕ ਦੀ ਖ਼ਾਤਰ) ਕਿਉਂ ਸੋਚਾਂ ਸੋਚਦਾ ਰਹਿੰਦਾ ਹੈਂ
ਜੇਹੜਾ (ਰਿਜ਼ਕ ਅਪੜਾਣ ਦੇ) ਆਹਰ ਵਿਚ ਪਰਮਾਤਮਾ ਆਪ ਲੱਗਾ ਪਿਆ ਹੈ ।
(ਵੇਖ,) ਖ਼ਾਹੜਾਂ ਦੇ ਪੱਥਰਾਂ ਵਿਚ (ਪਰਮਾਤਮਾ ਨੇ) ਜੀਵ ਪੈਦਾ ਕੀਤੇ ਹੋਏ ਹਨ ਉਹਨਾਂ
ਦਾ ਰਿਜ਼ਕ ਉਸ ਨੇ ਪਹਿਲਾਂ ਹੀ ਤਿਆਰ ਕਰ ਕੇ ਰੱਖ ਦਿੱਤਾ ਹੁੰਦਾ ਹੈ । ੧ ।

ਹੇ ਮਨ ! ਮਾਂ, ਪਿਉ, ਹੋਰ ਲੋਕ, ਪੁੱਤਰ, ਇਸਤ੍ਰੀ—ਇਹਨਾਂ ਵਿਚੋਂ ਕੋਈ ਭੀ
ਕਿਸੇ ਦਾ ਆਸਰਾ ਨਹੀਂ ਹੈ । ਪਰਮਾਤਮਾ ਆਪ ਹਰੇਕ ਜੀਵ ਵਾਸਤੇ ਰਿਜ਼ਕ ਅਪੜਾਂਦਾ
ਹੈ । ਹੇ ਮਨ ! ਤੂੰ (ਰਿਜ਼ਕ ਵਾਸਤੇ) ਕਿਉਂ ਸਹਮ ਕਰਦਾ ਹੈਂ ? ੨ ।

(ਹੇ ਮਨ ! ਵੇਖ, ਕੁੰਜ) ਉੱਡਦੀ ਹੈ, ਤੇ, ਉੱਡ ਕੇ (ਆਪਣੇ ਆਲ੍ਹਣੇ ਤੋਂ) ਸੈਂਕੜੇ
ਕੋਹ (ਦੂਰ) ਆ ਜਾਂਦੀ ਹੈ, ਉਸ ਦੇ ਬੱਚੇ ਉਸ ਦੇ ਪਿੱਛੇ ਇਕੱਲੇ ਪਏ ਰਹਿੰਦੇ ਹਨ ।
(ਦੱਸ,) ਉਹਨਾਂ ਬੱਚਿਆਂ ਨੂੰ ਕੌਣ (ਚੋਗਾ) ਖਵਾਂਦਾ ਹੈ ? ਕੌਣ ਚੋਗਾ ਦੁਗਾਂਦਾ ਹੈ ?
(ਕੁੰਜ) ਆਪਣੇ ਮਨ ਵਿਚ ਉਹਨਾਂ ਨੂੰ ਯਾਦ ਕਰਦੀ ਰਹਿੰਦੀ ਹੈ (ਪਰਮਾਤਮਾ ਦੀ ਕੁਦਰਤਿ!
ਇਸ ਯਾਦ ਨਾਲ ਹੀ ਉਹ ਬੱਚੇ ਪਲਦੇ ਰਹਿੰਦੇ ਹਨ) । ੩ ।

(ਹੇ ਮਨ ! ਦੁਨੀਆ ਦੇ) ਸਾਰੇ ਖ਼ਜ਼ਾਨੇ, ਅਠਾਰਾਂ ਸਿੱਧੀਆਂ (ਕਰਮਾਤੀ ਤਾਕਤਾਂ)
—ਇਹ ਸਭ ਪਰਮਾਤਮਾ ਦੇ ਹੱਥਾਂ ਦੀਆਂ ਤਲੀਆਂ ਉਤੇ ਟਿਕੇ ਰਹਿੰਦੇ ਹਨ, ਹੇ ਨਾਨਕ !
ਉਸ ਪਰਮਾਤਮਾ ਤੋਂ ਸਦਕੇ ਸਦਾ ਕੁਰਬਾਨ ਹੁੰਦੇ ਰਹਿਣਾ ਚਾਹੀਦਾ ਹੈ (ਤੇ ਅਰ-
ਦਾਸ ਕਰਦੇ ਰਹਿਣਾ ਚਾਹੀਦਾ ਹੈ ਕਿ ਹੇ ਪ੍ਰਭੂ !) ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ,
ਤੇਰਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ । ੪ । ੧ ।

ਗੁਰੂਜਰੀ ਮਹਲਾ ੫ ਚਉਪਦੇ ਘਰੁ ੨

੧ ਓ ਸਤਿਗੁਰਪ੍ਰਸਾਦਿ ॥ ਕਿਰਿਆਚਾਰ ਕਰਹਿ ਖਟੁ ਕਰਮਾ ਇਤੁ
 ਰਾਤੇ ਸੰਸਾਰੀ॥ ਅੰਤਰਿ ਮੈਲੁ ਨ ਉਤਰੈ ਹਉਮੈ ਬਿਨੁ ਗੁਰ ਬਾਜੀਹਾਰੀ॥੧॥
 ਮੇਰੇ ਠਾਕੁਰ ਰਖਿ ਲੇਵਹੁ ਕਿਰਪਾ ਧਾਰੀ ॥ ਕੋਟਿ ਮਧੇ ਕੋ ਵਿਰਲਾ ਸੇਵਕੁ
 ਹੋਰਿ ਸਗਲੇ ਬਿਉਹਾਰੀ ॥੧॥ ਰਹਾਉ ॥ ਸਾਸਤ ਬੇਦ ਸਿਮ੍ਰਿਤਿ ਸਭਿ ਸੋਧੇ
 ਸਭ ਏਕਾ ਬਾਤ ਪੁਕਾਰੀ ॥ ਬਿਨੁ ਗੁਰ ਮੁਕਤਿ ਨਾ ਕੋਊ ਪਾਵੈ ਮਨਿ ਵੇਖਹੁ
 ਕਰਿ ਬੀਚਾਰੀ ॥੨॥ ਅਠਸਠਿ ਮਜਨੁ ਕਰਿ ਇਸਨਾਨਾ ਭ੍ਰਮਿ ਆਏ ਧਰ
 ਸਾਰੀ ॥ ਅਨਿਕ ਸੋਚ ਕਰਹਿ ਦਿਨੁ ਰਾਤੀ ਬਿਨੁ ਸਤਿਗੁਰ ਅੰਧਿਆਰੀ ॥
 ੩ ॥ ਧਾਵਤ ਧਾਵਤ ਸਭੁ ਜਗੁ ਧਾਇਓ ਅਬ ਆਏ ਹਰਿ ਦੁਆਰੀ॥ ਦੁਰ-
 ਮਤਿ ਮੇਟਿ ਬੁਧਿ ਪਰਗਾਸੀ ਜਨ ਨਾਨਕ ਗੁਰਮੁਖਿ ਤਾਰੀ ॥ ੪ ॥ ੧ ॥
 ੨ ॥ [ਪੰਨਾ ੪੯੫]

ਪਦ ਅਰਥ :- ਕਿਰਿਆਚਾਰ-ਕਿਰਿਆ ਆਦਾਰ, ਧਾਰਮਿਕ ਰਸਮਾਂ ਦਾ ਕਰਨਾ,
 ਕਰਮ ਕਾਂਡ। ਕਰਹਿ-ਕਰਦੇ ਹਨ। ਖਟੁ-ਛੇ। ਖਟੁ ਕਰਮਾ-ਛੇ ਧਾਰਮਿਕ ਕੰਮ
 (ਇਸਨਾਨ, ਸੰਧਿਆ, ਜਪ, ਹੋਮ, ਅਤਿਥੀ-ਪੂਜਾ, ਦੇਵ-ਪੂਜਾ)। ਇਤੁ-ਇਸ ਆਹਰ
 ਵਿਚ। ਸੰਸਾਰੀ-ਦੁਨੀਆਦਾਰ। ੧।

ਠਾਕੁਰ-ਹੇ ਠਾਕੁਰ! ਧਾਰੀ-ਧਾਰਿ, ਧਾਰ ਕੇ। ਕੋਟਿ-ਕੋੜਾਂ। ਮਧੇ-ਵਿਚ।
 ਹੋਰਿ-[ਲਫਜ਼ 'ਹੋਰ' ਤੋਂ ਬਹੁ ਵਚਨ]। ਬਿਉਹਾਰੀ-ਵਪਾਰੀ, ਸੋਚੇ-ਬਾਜ਼, ਮਤਲਬੀ।
 ੧। ਰਹਾਉ।

ਸਭਿ-ਸਾਰੇ। ਸੋਧੇ-ਵਿਚਾਰੇ। ਮੁਕਤਿ-(ਮਾਇਆ ਦੇ ਮੋਹ ਤੋਂ) ਖਲਾਸੀ।
 ਕੋਊ-ਕੋਈ ਭੀ। ਮਨਿ-ਮਨ ਵਿਚ। ਕਰਿ ਬੀਚਾਰੀ-ਵਿਚਾਰ ਕਰ ਕੇ। ੨।

ਅਠਸਠਿ-ਅਠਾਹਠ। ਮਜਨੁ-ਇਸਨਾਨ, ਚੁੱਭੀ। ਭ੍ਰਮਿ-ਭੌਂ ਭੌਂ ਕੇ। ਧਰ-
 ਧਰਤੀ। ਸੋਚ-ਸੁਚ, ਸਰੀਰਕ ਪਵਿਤ੍ਰਤਾ। ਕਰਹਿ-ਕਰਦੇ ਹਨ। ਅੰਧਿਆਰੀ-ਹਨੇਰਾ
 । ੩।

ਧਾਵਤ-ਭੌਂਦਿਆਂ। ਧਾਇਓ-ਭੌਂ ਲਿਆ। ਅਬ-ਹੁਣ। ਹਰਿਦੁਆਰੀ-ਹਰਿ
 ਦੁਆਰਿ, ਹਰੀ ਦੇ ਦਰ ਤੇ। ਮੇਟਿ-ਮਿਟਾ ਕੇ। ਬੁਧਿ-(ਸੁਚੱਜੀ) ਅਕਲ। ਪਰਗਾਸੀ-
 ਰੋਸ਼ਨ ਕਰ ਦਿੱਤੀ। ਗੁਰਮੁਖਿ-ਗੁਰੂ ਦੀ ਸਰਨ ਪਾ ਕੇ। ਤਾਰੀ-ਪਾਰ ਲੰਘਾ ਲੈਂਦਾ ਹੈ।
 ੪।

ਅਰਥ :- ਹੇ ਮੇਰੇ ਮਾਲਕ-ਪ੍ਰਭੂ! ਕਿਰਪਾ ਕਰ ਕੇ ਮੈਨੂੰ (ਦੁਰਮਤਿ ਤੋਂ) ਬਚਾਈ
 ਰੱਖ। (ਮੈਂ ਵੇਖਦਾ ਹਾਂ ਕਿ) ਕੋੜਾਂ ਮਨੁੱਖਾਂ ਵਿਚੋਂ ਕੋਈ ਵਿਰਲਾ ਮਨੁੱਖ (ਤੈਰਾ ਸੱਚਾ)
 ਭਗਤ ਹੈ (ਦੁਰਮਤਿ ਦੇ ਕਾਰਨ) ਹੋਰ ਸਾਰੇ ਮਤਲਬੀ ਹੀ ਹਨ (ਆਪਣੇ ਮਤਲਬ ਦੀ

ਖ਼ਾਤਰ ਵੇਖਣ ਨੂੰ ਹੀ ਧਾਰਮਿਕ ਕੰਮ ਕਰ ਰਹੇ ਹਨ) । ੧ । ਰਹਾਉ ।

ਹੇ ਭਾਈ ! ਦੁਨੀਆਦਾਰ ਮਨੁੱਖ ਕਰਮ-ਕਾਂਡ ਕਰਦੇ ਹਨ, (ਇਸਨਾਨ, ਸੰਧਿਆ ਆਦਿਕ) ਛੇ (ਪ੍ਰਸਿੱਧ ਮਿਥੋ ਹੋਏ ਧਾਰਮਿਕ) ਕਰਮ ਕਮਾਂਦੇ ਹਨ, ਇਹਨਾਂ ਕੰਮਾਂ ਵਿਚ ਹੀ ਇਹ ਲੋਕ ਪਰਚੇ ਰਹਿੰਦੇ ਹਨ । ਪਰ ਇਹਨਾਂ ਦੇ ਮਨ ਵਿਚ ਟਿਕੀ ਹੋਈ ਹਉਮੈ ਦੀ ਮੈਲ (ਇਹਨਾਂ ਕੰਮਾਂ ਨਾਲ) ਨਹੀਂ ਉਤਰਦੀ । ਗੁਰੂ ਦੀ ਸਰਨ ਪੈਣ ਤੋਂ ਬਿਨਾ ਉਹ ਮਨੁੱਖਾ ਜਨਮ ਦੀ ਬਾਜ਼ੀ ਹਾਰ ਜਾਂਦੇ ਹਨ । ੧ ।

ਹੇ ਭਾਈ ! ਸਾਰੇ ਸ਼ਾਸਤ੍ਰ, ਸਾਰੇ ਵੇਦ, ਸਾਰੀਆਂ ਸਿਮ੍ਰਿਤੀਆਂ ਇਹ ਸਾਰੇ ਅਸਾਂ ਪੜਤਾਲ ਕਰ ਕੇ ਵੇਖ ਲਏ ਹਨ, ਇਹ ਸਾਰੇ ਭੀ ਇਹੀ ਇਕੋ ਗੱਲ ਪੁਕਾਰ ਪੁਕਾਰ ਕੇ ਕਹਿ ਰਹੇ ਹਨ, ਕਿ ਗੁਰੂ ਦੀ ਸਰਨ ਆਉਣ ਤੋਂ ਬਿਨਾ ਕੋਈ ਮਨੁੱਖ (ਮਾਇਆ ਦੇ ਮੋਹ ਆਦਿਕ ਤੋਂ) ਖਲਾਸੀ ਨਹੀਂ ਪਾ ਸਕਦਾ । ਹੇ ਭਾਈ ! ਤੁਸੀਂ ਭੀ ਬੇ-ਸ਼ੱਕ ਮਨ ਵਿਚ ਵਿਚਾਰ ਕਰ ਕੇ ਵੇਖ ਲਵੋ (ਇਹੀ ਗੱਲ ਠੀਕ ਹੈ) । ੨ ।

ਹੇ ਭਾਈ ! ਲੋਕ ਅਠਾਹਠ ਤੀਰਥਾਂ ਦੇ ਇਸਨਾਨ ਕਰ ਕੇ, ਤੇ, ਸਾਤੀ ਧਰਤੀ ਤੇ ਭੌਂ ਕੇ ਆ ਜਾਂਦੇ ਹਨ, ਦਿਨ ਰਾਤ ਹੋਰ ਭੀ ਅਨੇਕਾਂ ਸਰੀਰਕ ਪਵਿਤ੍ਰਤਾ ਦੇ ਸਾਧਨ ਕਰਦੇ ਹਨ । ਪਰ, ਗੁਰੂ ਤੋਂ ਬਿਨਾ ਉਹਨਾਂ ਦੇ ਅੰਦਰ ਮਾਇਆ ਦੇ ਮੋਹ ਦਾ ਹਨੇਰਾ ਟਿਕਿਆ ਰਹਿੰਦਾ ਹੈ । ੩ ।

ਹੇ ਨਾਨਕ ! (ਆਖ—) ਭੌਂ ਭੌਂ ਕੇ ਸਾਰੇ ਜਗਤ ਵਿਚ ਭੌਂ ਕੇ ਜੋਹੜੇ ਮਨੁੱਖ ਆਖ਼ਰ ਪਰਮਾਤਮਾ ਦੇ ਦਰ ਤੇ ਆ ਡਿੱਗਦੇ ਹਨ, ਪਰਮਾਤਮਾ ਉਹਨਾਂ ਦੇ ਅੰਦਰੋਂ ਦੁਰ-ਮਤਿ ਮਿਟਾ ਕੇ ਉਹਨਾਂ ਦੇ ਮਨ ਵਿਚ ਸੁਚੱਜੀ ਅਕਲ ਦਾ ਪਰਕਾਸ਼ ਕਰ ਦੇਂਦਾ ਹੈ, ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ।੪।੧।੨।

ਗੁਰੂਗੀ ਮਹਲਾ ੫ ॥ ਹਰਿ ਧਨੁ ਜਾਪ ਹਰਿ ਧਨੁ ਤਾਪ ਹਰਿ ਧਨੁ
ਭੋਜਨੁ ਭਾਇਆ ॥ ਨਿਮਖ ਨ ਬਿਸਰਉ ਮਨ ਤੇ ਹਰਿ ਹਰਿ ਸਾਧ ਸੰਗਤਿ
ਮਹਿ ਪਾਇਆ ॥ ੧ ॥ ਮਾਈ ਖਾਟਿ ਆਇਓ ਘਰਿ ਪ੍ਰਤਾ ॥ ਹਰਿ ਧਨੁ
ਚਲਤੇ ਹਰਿ ਧਨੁ ਬੈਸੇ ਹਰਿ ਧਨੁ ਜਾਗਤ ਸੂਤਾ ॥ ੧ ॥ ਰਹਾਉ ॥ ਹਰਿਧਨੁ
ਇਸਨਾਨੁ ਹਰਿ ਧਨੁ ਗਿਆਨੁ ਹਰਿ ਸੰਗਿ ਲਾਇ ਧਿਆਨਾ ॥ ਹਰਿ ਧਨੁ
ਤੁਲਹਾ ਹਰਿ ਧਨੁ ਬੇੜੀ ਹਰਿ ਹਰਿ ਤਾਰਿ ਪਰਾਨਾ ॥੨॥ ਹਰਿ ਧਨੁ ਮੇਰੀ
ਚਿੰਤ ਵਿਸਾਰੀ ਹਰਿ ਧਨਿ ਲਾਹਿਆ ਧੋਖਾ ॥ ਹਰਿ ਧਨੁ ਤੇ ਮੈ ਨਵਨਿਧਿ
ਪਾਈ ਹਾਥ ਚਰਿਓ ਹਰਿ ਥੋਕਾ ॥ ੩ ॥ ਖਾਵਹੁ ਖਰਚਹੁ ਤੋਟਿ ਨਾ ਆਵੈ
ਹਲਤ ਪਲਤ ਕੈ ਸੰਠੇ ॥ ਲਾਇ ਖਜਾਨਾ ਗੁਰਿ ਨਾਨਕ ਕਉ ਦੀਆ ਇਹੁ

ਮਨੁ ਹਰਿ ਰੰਗਿ ਰੰਗੇ ॥੪॥੨॥੩॥ [ਪੰਨਾ ੪੯੫]

ਪਦ ਅਰਥ :-ਜਾਪ-ਦੇਵ-ਪੂਜਾ ਲਈ ਖਾਸ ਮੰਤ੍ਰਾਂ ਦੇ ਜਾਪ । ਤਾਪ-ਧੂਣੀਆਂ ਤਪਾਣੀਆਂ । ਭਾਇਆ-ਚੰਗਾ ਲੱਗਾ ਹੈ । ਨਿਮਖ-ਅੱਖ ਝਮਕਣ ਜਿਤਨਾ ਸਮਾ । ਨ ਬਿਸਰਉ-ਮੈਂ ਨਹੀਂ ਭੁਲਾਂਦਾ, ਬਿਸਰਉਂ । ਤੇ-ਤੋਂ । ੧ ।

ਮਾਈ-ਹੇ ਮਾਂ ! ਖਾਟਿ-ਖੱਟ ਕੇ । ਚਲਤੇ-ਤੁਰਦਿਆਂ । ਬੈਸੇ-ਬੈਠਿਆਂ । ਸੂਤਾ-ਸੁੱਤਿਆਂ । ੧ । ਰਹਾਉ ।

ਸੰਗਿ-ਨਾਲ । ਲਾਇ ਧਿਆਨਾ-ਸੁਰਤਿ ਜੋੜਦਾ ਹੈ । ਤੁਲਹਾ-ਲੱਕੜਾਂ ਬੰਨ੍ਹ ਕੇ ਨਦੀ ਪਾਰ ਕਰਨ ਲਈ ਬਣਾਇਆ ਹੋਇਆ ਗੱਠਾ । ਤਾਰਿ-ਤਾਰੇ, ਪਾਰ ਲੰਘਾ ਦੇਂਦਾ ਹੈ । ਪਰਾਨਾ-ਪਾਰਲੇ ਪਾਸੇ । ੨ ।

ਵਿਸਾਰੀ-ਭੁਲਾ ਦਿੱਤੀ । ਧਨਿ-ਧਨ ਨੇ । ਧੋਖਾ-ਫਿਕਰ । ਲਾਹਿਆ-ਦੂਰ ਕਰ ਦਿੱਤਾ । ਤੇ-ਤੋਂ । ਨਵਨਿਧਿ-ਧਰਤੀ ਦੇ ਸਾਰੇ ਨੌਂ ਖਜ਼ਾਨੇ । ਨਿਧਿ-ਖਜ਼ਾਨਾ । ਨਵ-ਨੌਂ । ਹਾਥ ਚਰਿਓ-ਹੱਥ ਆ ਗਿਆ, ਮਿਲ ਗਿਆ । ਬੋਕ-ਪਦਾਰਥ । ੩ ।

ਤੋਟਿ-ਕਮੀ । ਹਲਤ-ਇਹ ਲੋਕ । ਪਲਤ-ਪਰਲੋਕ । ਲਾਦਿ-ਲੱਦ ਕੇ । ਗੁਰਿ-ਗੁਰੂ ਨੇ । ਰੰਗੇ-ਰੰਗਿ, ਰੰਗ ਲਵੇ । ੪ ।

ਅਰਥ :-ਹੇ ਮਾਂ ! (ਕਿਸੇ ਮਾਂ ਦਾ ਉਹ) ਪੁੱਤਰ ਖੱਟ ਕੇ ਘਰ ਆਇਆ ਸਮਝ, ਜੇਹੜਾ ਤੁਰਦਿਆਂ ਬੈਠਿਆਂ ਜਾਗਦਿਆਂ ਸੁੱਤਿਆਂ ਹਰ ਵੇਲੇ ਹਰਿ-ਨਾਮ-ਧਨ ਦਾ ਹੀ ਵਪਾਰ ਕਰਦਾ ਹੈ । ੧ । ਰਹਾਉ ।

ਹੇ ਮਾਂ ! ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਵਾਸਤੇ ਦੇਵ-ਪੂਜਾ ਲਈ ਖਾਸ ਮੰਤ੍ਰਾਂ ਦਾ) ਜਾਪ ਹੈ, ਹਰਿ-ਨਾਮ ਧਨ ਹੀ (ਮੇਰੇ ਵਾਸਤੇ) ਧੂਣੀਆਂ ਦਾ ਤਪਾਣਾ ਹੈ ; ਪਰਮਾਤਮਾ ਦਾ ਨਾਮ-ਧਨ ਹੀ (ਮੇਰੇ ਆਤਮਕ ਜੀਵਨ ਲਈ) ਖੁਰਾਕ ਹੈ, ਤੇ, ਇਹ ਖੁਰਾਕ ਮੈਨੂੰ ਚੰਗੀ ਲੱਗੀ ਹੈ । ਹੇ ਮਾਂ ! ਅੱਖ ਝਮਕਣ ਜਿਤਨੇ ਸਮੇਂ ਲਈ ਭੀ ਮੈਂ ਆਪਣੇ ਮਨ ਤੋਂ ਨਹੀਂ ਭੁਲਾਂਦਾ, ਮੈਂ ਇਹ ਧਨ ਸਾਧ ਸੰਗਿਤ ਵਿਚ (ਰਹਿ ਕੇ) ਲੱਭਾ ਹੈ । ੧ ।

ਹੇ ਮਾਂ ! ਜਿਸ ਮਨੁੱਖ ਨੇ ਪਰਮਾਤਮਾ ਦੇ ਨਾਮ-ਧਨ ਨੂੰ ਹੀ ਤੀਰਥ-ਇਸ਼ਨਾਨ ਸਮਝਿਆ ਹੈ ਨਾਮ-ਧਨ ਨੂੰ ਹੀ ਸ਼ਾਸਤ੍ਰ ਆਦਿਕਾਂ ਦੀ ਵਿਚਾਰ ਮਿਥਿਆ ਹੈ, ਜੇਹੜਾ ਮਨੁੱਖ ਪਰਮਾਤਮਾ ਦੇ ਚਟਨਾਂ ਵਿਚ ਹੀ ਸੁਰਤਿ ਜੋੜਦਾ ਹੈ (ਇਸੇ ਨੂੰ ਸਮਾਧੀ ਲਾਣੀ ਸਮਝਦਾ ਹੈ,) ਜਿਸ ਮਨੁੱਖ ਨੇ ਸੰਸਾਰ-ਨਦੀ ਤੋਂ ਪਾਰ ਲੰਘਣ ਲਈ ਹਰਿ-ਨਾਮ-ਧਨ ਨੂੰ ਤੁਲਹਾ ਬਣਾ ਲਿਆ ਹੈ, ਬੋੜੀ ਬਣਾ ਲਿਆ ਹੈ, ਪਰਮਾਤਮਾ ਉਸ ਨੂੰ ਸੰਸਾਰ-ਸਮੁੰਦਰ ਤੋਂ ਤਾਰ ਕੇ ਪਾਰਲੇ ਪਾਸੇ ਅਪੜਾ ਦੇਂਦਾ ਹੈ । ੨ ।

ਹੇ ਮਾਂ ! ਪਰਮਾਤਮਾ ਦੇ ਨਾਮ-ਧਨ ਨੇ ਮੇਰੀ ਹਰੇਕ ਕਿਸਮ ਦੀ ਚਿੰਤਾ ਭੁਲਾ

ਦਿੱਤੀ ਹੈ, ਮੇਰਾ ਹਰੇਕ ਫਿਕਰ ਦੂਰ ਕਰ ਦਿੱਤਾ ਹੈ। ਹੇ ਮਾਂ ! ਪਰਮਾਤਮਾ ਦੇ ਨਾਮ-ਧਨ ਤੋਂ (ਮੈਂ ਇਉਂ ਸਮਝਦਾ ਹਾਂ ਕਿ) ਮੈਂ ਦੁਨੀਆ ਦੇ ਸਾਰੇ ਨੌਂ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ, (ਸਾਧ ਸੰਗਤਿ ਦੀ ਕਿਰਪਾ ਨਾਲ) ਇਹ ਸਭ ਤੋਂ ਕੀਮਤੀ ਨਾਮ-ਧਨ ਮੈਨੂੰ ਲੱਭ ਪਿਆ ਹੈ। ੩।

ਹੇ ਮਾਂ ! ਗੁਰੂ ਨੇ (ਮੈਨੂੰ) ਨਾਨਕ ਨੂੰ ਨਾਮ-ਧਨ ਦਾ ਖ਼ਜ਼ਾਨਾ ਲੱਭ ਕੇ ਦੇ ਦਿੱਤਾ ਹੈ, (ਤੇ ਆਖਿਆ ਹੈ—) ਇਹ ਧਨ ਆਪ ਵਰਤੋ, ਦੂਜਿਆਂ ਨੂੰ ਭੀ ਵਰਤਾਵੋ; ਇਹ ਧਨ ਕਦੇ ਘਟਦਾ ਨਹੀਂ; ਇਸ ਲੋਕ ਤੇ ਪਰਲੋਕ ਵਿਚ ਸਦਾ ਨਾਲ ਰਹਿੰਦਾ ਹੈ, ਆਪਣੇ ਮਨ ਨੂੰ ਹਰਿ-ਨਾਮ ਦੇ ਰੰਗ ਵਿਚ ਰੰਗ ਲਵੋ।੪।੨।੩।

ਗੂਜਰੀ ਮਹਲਾ ੫ ॥ ਜਿਸੁ ਸਿਮਰਤ ਸਭਿ ਕਿਲਵਿਖ ਨਾਸਹਿ
ਪਿਤਰੀ ਹੋਇ ਉਧਾਰੋ ॥ ਸੋ ਹਰਿ ਹਰਿ ਤੁਮ ਸਦ ਹੀ ਜਾਪਹੁ ਜਾ ਕਾ ਅੰਤੁ
ਨ ਪਾਰੋ ॥੧॥ ਪੂਤਾ ਮਾਤਾ ਕੀ ਆਸੀਸ॥ ਨਿਮਖ ਨਾ ਬਿਸਰਉ ਤੁਮੁ ਕਉ
ਹਰਿ ਹਰਿ ਸਦਾ ਭਜਹੁ ਜਗਦੀਸ॥੧॥ ਰਹਾਉ॥ ਸਤਿਗੁਰੁ ਤੁਮੁ ਕਉ ਹੋਇ
ਦਇਆਲਾ ਸੰਤ ਸੰਗਿ ਤੇਰੀ ਪ੍ਰੀਤਿ ॥ ਕਾਪੜੁ ਪਤਿ ਪਰਮੇਸਰੁ ਰਾਖੀ
ਭੋਜਨੁ ਕੀਰਤਨੁ ਨੀਤਿ ॥੨॥ ਅੰਮ੍ਰਿਤੁ ਪੀਵਹੁ ਸਦਾ ਚਿਰੁ ਜੀਵਹੁ ਹਰਿ
ਸਿਮਰਤ ਅਨਦ ਅਨੰਤਾ॥ ਰੰਗ ਤਮਾਸਾ ਪੂਰਨ ਆਸਾ ਕਬਹਿ ਨਾ ਬਿਆਪੈ
ਚਿੰਤਾ ॥੩॥ ਭਵਰੁ ਤੁਮਾਰਾ ਇਹੁ ਮਨੁ ਹੋਵਉ ਹਰਿ ਚਰਣਾ ਹੋਹੁ ਕਉਲਾ ॥
ਨਾਨਕ ਦਾਸੁ ਉਨ ਸੰਗਿ ਲਪਟਾਇਓ ਜਿਉ ਬੁੰਦਹਿ ਚਾਤ੍ਰਕੁ ਮਉਲਾ ॥
੪॥੩॥੪॥ [ਪੰਨਾ ੪੯੬]

ਪਦ ਅਰਥ :—ਸਭਿ-ਸਾਰੇ । ਕਿਲਵਿਖ-ਪਾਪ । ਨਾਸਹਿ-ਨਾਸ ਹੋ ਜਾਂਦੇ ਹਨ [ਨश्यन्ति] । ਉਧਾਰੋ-ਉਧਾਰ, ਸੰਸਾਰ-ਸਮੁੰਦਰ ਤੋਂ ਪਾਰ-ਉਤਾਰਾ । ਸਦ-ਸਦਾ । ਪਾਰੋ-ਪਾਰਲਾ ਬੰਨਾ । ੧ ।

ਪੂਤਾ-ਹੇ ਪੁੱਤਰ ! ਨਿਮਖ-ਅੱਖ ਝਮਕਣ ਜਿਤਨਾ ਸਮਾ । ਬਿਸਰਉ-[ਹੁਕਮੀ ਭਵਿੱਖਤ, ਅੱਨ ਪੁਰਖ, ਇਕ ਵਚਨ । ਇਸੇ ਨੂੰ 'ਬਿਸਰਉ' ਨਹੀਂ ਪੜ੍ਹਨਾ] । ਨ ਬਿਸਰਉ-ਕਿਤੇ ਵਿਸਰ ਨਾਂਹ ਜਾਏ । ਜਗਦੀਸ-ਜਗਤ ਦਾ ਮਾਲਕ । ੧ । ਰਹਾਉ ।

ਸੰਗਿ-ਨਾਲ । ਕਾਪੜੁ-ਕੱਪੜਾ । ਪਤਿ-ਇੱਜ਼ਤ । ਨੀਤਿ-ਸਦਾ, ਨਿੱਤ । ੨ ।

ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਜੀਵਹੁ-ਉੱਚਾ ਜੀਵਨ ਪ੍ਰਾਪਤ ਕਰੀ ਰੱਖੋ । ਅਨੰਤਾ-ਬੇਅੰਤ ! ਨਾ ਬਿਆਪੈ-ਜੋਰ ਨਾਹ ਪਾ ਸਕੇ । ੩ ।

ਹੋਵਉ-[ਲਫੜ 'ਬਿਸਰਉ' ਵਾਂਗ ਹੀ] ਹੋ ਜਾਏ । ਹੋਹੁ-[ਹੁਕਮੀ ਭਵਿੱਖਤ, ਅੱਨ ਪੁਰਖ, ਬਹੁ ਵਚਨ] ਹੋ ਜਾਣ । ਚਾਤ੍ਰਕੁ-ਪਪੀਹਾ । ਬੁੰਦਹਿ ਮਉਲਾ-ਵਰਖਾ ਦੀ ਕਣੀ

ਨਾਲ ਖਿੜਦਾ ਹੈ । ੪ ।

ਅਰਥ :-ਹੇ ਪੁੱਤਰ ! (ਤੈਨੂੰ) ਮਾਂ ਦੀ ਇਹ ਅਸੀਸ ਹੈ--ਤੈਨੂੰ ਪਰਮਾਤਮਾ ਅੱਖ ਬਮਕਣ ਜਿਤਨੇ ਸਮੇਂ ਲਈ ਭੀ ਨਾਂਹ ਭੁੱਲੇ, ਤੂੰ ਸਦਾ ਜਗਤ ਦੇ ਮਾਲਕ ਪ੍ਰਭੂ ਦਾ ਨਾਮ ਜਪਦਾ ਰਹੁ । ੧ । ਰਹਾਉ ।

ਹੇ ਪੁੱਤਰ ! ਜਿਸ ਪਰਮਾਤਮਾ ਦਾ ਨਾਮ ਸਿਮਰਦਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, (ਸਿਮਰਨ ਵਾਲੇ ਦੇ) ਪਿਤਰਾਂ ਦਾ ਭੀ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਜਿਸ ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਤੂੰ ਸਦਾ ਹੀ ਉਸ ਦਾ ਨਾਮ ਜਪਦਾ ਰਹੁ । ੧ ।

ਹੇ ਪੁੱਤਰ ! ਸਤਿਗੁਰੂ ਤੇਰੇ ਉਤੇ ਦਇਆਵਾਨ ਰਹੇ, ਗੁਰੂ ਨਾਲ ਤੇਰਾ ਪਿਆਰ ਬਣਿਆ ਰਹੇ, (ਜਿਵੇਂ) ਕੱਪੜਾ (ਮਨੁੱਖ ਦਾ ਪਰਦਾ ਢੱਕਦਾ ਹੈ, ਤਿਵੇਂ) ਪਰਮਾਤਮਾ ਤੇਰੀ ਇੱਜ਼ਤ ਰੱਖੇ, ਸਦਾ ਪਰਮਾਤਮਾ ਦੀ ਸਿਫਤਿ ਸਾਲਾਹ ਤੇਰੇ ਆਤਮਾ ਦੀ ਖੁਰਾਕ ਬਣੀ ਰਹੇ । ੨ ।

ਹੇ ਪੁੱਤਰ ! ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਦਾ ਪੀਂਦਾ ਰਹੁ, ਸਦਾ ਲਈ ਤੇਰਾ ਉੱਚਾ ਆਤਮਕ ਜੀਵਨ ਬਣਿਆ ਰਹੇ । ਹੇ ਪੁੱਤਰ ! ਪਰਮਾਤਮਾ ਦਾ ਸਿਮਰਨ ਕੀਤਿਆਂ ਅਮੁੱਕ ਆਨੰਦ ਬਣਿਆ ਰਹਿੰਦਾ ਹੈ, ਆਤਮਕ ਖੁਸ਼ੀਆਂ ਪ੍ਰਾਪਤ ਰਹਿੰਦੀਆਂ ਹਨ, ਸਭ ਆਸਾਂ ਪੂਰੀਆਂ ਹੋਈਆਂ ਰਹਿੰਦੀਆਂ ਹਨ, ਚਿੰਤਾ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ । ੩ ।

ਹੇ ਪੁੱਤਰ ! ਤੇਰਾ ਇਹ ਮਨ ਭੈਰਾ ਬਣਿਆ ਰਹੇ, ਪਰਮਾਤਮਾ ਦੇ ਚਰਨ (ਤੇਰੇ ਮਨ-ਭੈਰੇ ਵਾਸਤੇ) ਕੋਲ-ਫੁੱਲ ਬਣੇ ਰਹਿਣ । ਹੇ ਨਾਨਕ ! (ਆਖ-) ਪਰਮਾਤਮਾ ਦਾ ਸੇਵਕ ਉਹਨਾਂ ਚਰਨਾਂ ਨਾਲ ਇਉਂ ਲਪਟਿਆ ਰਹਿੰਦਾ ਹੈ; ਜਿਵੇਂ ਪਪੀਹਾ ਵਰਖਾ ਦੀ ਬੂੰਦ ਪੀ ਕੇ ਖਿੜਦਾ ਹੈ । ੪ । ੩ । ੪ ।

ਗੁਜਰੀ ਮਹਲਾ ੫ ॥ ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤਾ ॥
ਖਿਨ ਮਹਿ ਥਾਪਿ ਉਬਾਪਨਹਾਰਾ ਆਪਨ ਹਾਥਿ ਮਤਾਤ ॥੧॥ ਸਿਆਨਪ
ਕਾਹੂ ਕਾਮਿ ਨਾ ਆਤ ॥ ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ
ਬਾਤ ॥੧॥ ਰਹਾਉ ॥ ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ
ਸਾਸ ॥ ਲਸਕਰ ਨੇਬ ਖਵਾਸ ਸਭ ਤਿਆਗੇ ਜਮਪੁਰਿ ਉਠਿ ਸਿਧਾਸ ॥੨॥
ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥ ਜੋ ਅਨੰਦੁ
ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥ ਸਹਜ ਸੁਭਾਇ ਭਏ ਕਿਰ-

ਪਾਲਾ ਤਿਸੁ ਜਨ ਕੀ ਕਾਟੀ ਫਾਸ॥ਕਹੁ ਨਾਨਕ ਗੁਰੂ ਪੂਰਾ ਭੇਟਿਆ ਪਰ-
ਵਾਣੁ ਗਿਰਸਤ ਉਦਾਸ ॥੪॥੪॥੫॥ [ਪੰਨਾ ੪੯੬]

ਪਦ ਅਰਥ :-ਮਤਾ-ਸਲਾਹ । ਪਛਮ ਕੈ ਤਾਈ-ਪੱਛਮ ਵਲ ਜਾਣ ਵਾਸਤੇ ।
ਕੈ ਤਾਈ-ਦੇ ਵਾਸਤੇ । ਬਾਪਿ-ਸਾਜ ਕੇ । ਉਥਾਪਨਹਾਰਾ-ਨਾਸ ਕਰਨ ਦੀ ਤਾਕਤ
ਰੱਖਣ ਵਾਲਾ । ਹਾਥਿ-ਹੱਥ ਵਿਚ । ਮਤਾਤ-ਮਤਾਂਤ, ਸਲਾਹਾਂ ਦਾ ਅੰਤ, ਫੈਸਲਾ । ੧।

ਕਾਹੂ ਕਾਮਿ-ਕਿਸੇ ਕੰਮ ਵਿਚ । ਅਨਰੂਪਿਓ-ਮਿਥ ਲਈ, ਠਾਨ ਲਈ। ਠਾਕੁਰਿ
ਮੇਰੇ-ਮੇਰੇ ਠਾਕੁਰ ਨੇ । ਹੋਇ ਰਹੀ-ਹੋ ਕੇ ਰਹਿੰਦੀ ਹੈ, ਜ਼ਰੂਰ ਹੁੰਦੀ ਹੈ । ੧। ਰਹਾਉ ।

ਮਨਸਾ-ਕਾਮਨਾ, ਇੱਛਾ । ਬੀਚੇ-ਵਿੱਚੇ ਹੀ । ਨਿਕਸੇ-ਨਿਕਲ ਜਾਂਦੇ ਹਨ ।
ਸਾਸ-ਸਾਹ । ਲਸਕਰ-ਫੌਜਾਂ । ਨੇਬ-ਨਾਇਬ, ਅਹਿਲਕਾਰ । ਖਵਾਸ-ਚੌਬ-ਦਾਰ ।
ਤਿਆਗੇ-ਤਿਆਗਿ, ਛੱਡ ਕੇ । ਜਮ ਪੁਰਿ-ਪਰਲੋਕ ਵਿਚ । ੨।

ਅਨੰਨਿ-[ਅਜਨ੍ਯ] ਜਿਸ ਨੇ ਹੋਰ ਪਾਸੇ ਛੱਡ ਦਿੱਤੇ ਹਨ । (ਮਾਇਆ ਵਾਲਾ
ਪਾਸਾ ਛੱਡ ਕੇ=ਹੋਇ ਅਨੰਨਿ) । ਦ੍ਰੜਤਾ-ਪਕਿਆਈ । ਆਪਸ ਕਉ-ਆਪਣੇ ਆਪ
ਨੂੰ । ਜਾਨਾਤ-(ਵਡਾ) ਜਣਾਉਂਦਾ ਹੈ । ਅਨੰਦੁ-ਨਾਹ ਨਿੰਦਣ-ਜੋਗ । ੩।

ਸਹਜ-[ਸਹੁ ਜਾਯਤੇ ਙਿਤਿ ਸਹੁਜ] ਆਪਣਾ ਨਿੱਜੀ । ਸੁਭਾਇ-ਪ੍ਰੇਮ ਅਨੁ-
ਸਾਰ । ਸਹਜ ਸੁਭਾਇ-ਆਪਣੇ ਨਿੱਜੀ ਪ੍ਰੇਮ ਅਨੁਸਾਰ, ਆਪਣੇ ਸੁਭਾਵਿਕ ਪ੍ਰੇਮ ਨਾਲ ।
ਭੇਟਿਆ-ਮਿਲਿਆ । ੪।

ਅਰਥ :- (ਹੋ ਭਾਈ ! ਮਨੁੱਖ ਦੀ ਆਪਣੀ) ਚਤੁਰਾਈ ਕਿਸੇ ਕੰਮ ਨਹੀਂ
ਆਉਂਦੀ । ਜੋ ਗੱਲ ਮੇਰੇ ਠਾਕੁਰ ਨੇ ਮਿਥੀ ਹੁੰਦੀ ਹੈ ਉਹੀ ਹੋ ਕੇ ਰਹਿੰਦੀ ਹੈ । ੧।
ਰਹਾਉ ।

ਹੋ ਭਾਈ ! ਮਨੁੱਖ ਪੱਛਮ ਵਲ ਜਾਣ ਦੀ ਸਲਾਹ ਬਣਾਂਦਾ ਹੈ, ਪਰਮਾਤਮਾ ਉਸ
ਨੂੰ ਚੜ੍ਹਦੇ ਪਾਸੇ ਲੈ ਤੁਰਦਾ ਹੈ । ਹੋ ਭਾਈ ! ਪਰਮਾਤਮਾ ਇਕ ਖਿਨ ਵਿਚ ਪੈਦਾ ਕਰ ਕੇ
ਨਾਸ ਕਰਨ ਦੀ ਤਾਕਤ ਰੱਖਣ ਵਾਲਾ ਹੈ । ਹਰੇਕ ਫੈਸਲਾ ਉਸ ਨੇ ਆਪਣੇ ਹੱਥ ਵਿਚ
ਰੱਖਿਆ ਹੁੰਦਾ ਹੈ । ੧।

(ਵੇਖ, ਹੋ ਭਾਈ!) ਹੋਰ ਦੇਸ ਮੱਲਣ ਤੇ ਧਨ ਇਕੱਠਾ ਕਰਨ ਦੀ ਲਾਲਸਾ ਦੇ ਵਿੱਚ
ਹੀ ਮਨੁੱਖ ਦੇ ਪ੍ਰਾਣ ਨਿਕਲ ਜਾਂਦੇ ਹਨ, ਫੌਜਾਂ ਅਹਿਲਕਾਰ ਚੌਬਦਾਰ ਆਦਿਕ ਸਭ ਨੂੰ
ਛੱਡ ਕੇ ਉਹ ਪਰਲੋਕ ਵਲ ਤੁਰ ਪੈਂਦਾ ਹੈ । (ਉਸ ਦੀ ਆਪਣੀ ਸਿਆਣਪ ਧਰੀ ਦੀ
ਧਰੀ ਰਹਿ ਜਾਂਦੀ ਹੈ) । ੨।

(ਦੂਜੇ ਪਾਸੇ ਵੇਖੋ ਉਸ ਦਾ ਹਾਲ ਜੋ ਆਪਣੇ ਵੱਲੋਂ ਦੁਨੀਆ ਛੱਡ ਚੁਕਾ ਹੈ)
ਆਪਣੇ ਮਨ ਦੇ ਹਠ ਦੀ ਪਕਿਆਈ ਦੇ ਆਸਰੇ ਮਾਇਆ ਵਾਲਾ ਪਾਸਾ ਛੱਡ ਕੇ (ਗ੍ਰਿਹ-

ਸਤ ਤਿਆਗ ਕੇ, ਇਸ ਨੂੰ ਬੜਾ ਸ਼੍ਰੇਸ਼ਟ ਕੰਮ ਸਮਝ ਕੇ ਤਿਆਗੀ ਬਣਿਆ ਹੋਇਆ ਉਹ ਮਨੁੱਖ) ਆਪਣੇ ਆਪ ਨੂੰ ਵਡਾ ਜਤਾਂਦਾ ਹੈ ਇਹ ਗ੍ਰਿਹਸਤ ਨਿੰਦਣ-ਜੋਗ ਨਹੀਂ ਸੀ ਪਰ ਇਸ ਨੂੰ ਨਿੰਦਣ-ਜੋਗ ਮਿਥ ਕੇ ਇਸ ਨੂੰ ਛੱਡ ਦੇਂਦਾ ਹੈ (ਛੱਡ ਕੇ ਭੀ) ਮੁੜ ਮੁੜ (ਗ੍ਰਿਹਸਤੀਆਂ ਪਾਸੋਂ ਹੀ ਲੈ ਲੈ ਕੇ) ਖਾਂਦਾ ਹੈ ।੩।

(ਸੋ, ਨਾਂਹ ਧਨ-ਪਦਾਰਥ ਇਕੱਠਾ ਕਰਨ ਵਾਲੀ ਚਤੁਰਾਈ ਕਿਸੇ ਕੰਮ ਹੈ ਤੇ ਨਾਂਹ ਹੀ ਤਿਆਗ ਦਾ ਮਾਣ ਕੋਈ ਲਾਭ ਪੁਰਾਂਦਾ ਹੈ) ਉਹ ਪਰਮਾਤਮਾ ਆਪਣੇ ਸੁਭਾਵਿਕ ਪਿਆਰ ਦੀ ਪ੍ਰੇਰਨਾ ਨਾਲ ਜਿਸ ਮਨੁੱਖ ਉਤੇ ਦਇਆਵਾਨ ਹੁੰਦਾ ਹੈ ਉਸ ਮਨੁੱਖ ਦੀ (ਮਾਇਆ ਦੇ ਮੋਹ ਦੀ) ਫਾਹੀ ਕੱਟ ਦੇਂਦਾ ਹੈ । ਹੇ ਨਾਨਕ ! ਆਖ— ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਗ੍ਰਿਹਸਤ ਵਿਚ ਰਹਿੰਦਾ ਹੋਇਆ ਮਾਇਆ ਵਲੋਂ ਨਿਰ-ਮੋਹ ਹੋ ਕੇ ਪਰਮਾਤਮਾ ਦੀ ਹਜ਼ੂਰੀ ਵਿਚ ਕਬੂਲ ਹੋ ਜਾਂਦਾ ਹੈ ।੪।੪।੫।

ਗੁਜਰੀ ਮਹਲਾ ੫ ॥ ਨਾਮੁ ਨਿਧਾਨੁ ਜਿਨਿ ਜਨਿ ਜਪਿਓ ਤਿਨੁ ਕੇ
ਬੰਧਨ ਕਾਟੇ ॥ ਕਾਮ ਕ੍ਰੋਧ ਮਾਇਆ ਬਿਖੁ ਮਮਤਾ ਇਹ ਬਿਆਧਿ ਤੇ
ਹਾਟੇ ॥੧॥ ਹਰਿ ਜਸੁ ਸਾਧ ਸੰਗਿ ਮਿਲਿ ਗਾਇਓ ॥ ਗੁਰ ਪਰਸਾਦਿ ਭਇਓ
ਮਨੁ ਨਿਰਮਲੁ ਸਰਬ ਸੁਖਾ ਸੁਖ ਪਾਇਅਉ ॥੧॥ ਰਗਉ ॥ ਜੇ ਕਿਛੁ ਕੀਓ
ਸੋਈ ਭਲ ਮਾਨੈ ਐਸੀ ਭਗਤਿ ਕਮਾਨੀ ॥ ਮਿਤ੍ਰ ਸਤ੍ਰ ਸਭ ਏਕ ਸਮਾਨੇ
ਜੋਗ ਜੁਗਤਿ ਨੀਸਾਨੀ ॥ ੨ ॥ ਪੂਰਨ ਪੂਰਿ ਰਹਿਓ ਸੂਬ ਬਾਈ ਆਨ ਨ
ਕਤਹੂੰ ਜਾਤਾ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰੰਗਿ ਰਵਿਓ ਰੰਗਿ
ਰਾਤਾ ॥ ੩ ॥ ਭਏ ਕ੍ਰਿਪਾਲ ਦਇਆਲ ਗੁਪਾਲਾ ਤਾ ਨਿਰਭੈ ਕੈ ਘਰਿ
ਆਇਆ ॥ ਕਲਿ ਕਲੇਸ ਮਿਟੇ ਖਿਨ ਭੀਤਰਿ ਨਾਨਕ ਸਹਜਿ ਸਮਾਇਆ ॥
॥ ੪ ॥ ੫ ॥ ੬ ॥ [ਪੰਨਾ ੪੯੬]

ਪਦ ਅਰਥ :- ਨਿਧਾਨੁ—ਖਜ਼ਾਨਾ । ਜਿਨਿ—ਜਿਸ ਨੇ । ਜਨਿ—ਜਨ ਨੇ । ਜਿਨਿ
ਜਨਿ—ਜਿਸ ਜਨ ਮਨੁੱਖ ਨੇ । ਤਿਨੁ ਕੇ—ਉਹਨਾਂ ਮਨੁੱਖਾਂ ਦੇ । ਬਿਖੁ—ਜ਼ਹਰ । ਮਾਇਆ
ਬਿਖੁ—ਆਤਮਕ ਮੌਤ ਲਿਆਉਣ ਵਾਲੀ ਮਾਇਆ । ਬਿਆਧਿ—ਰੋਗ । ਤੇ—ਤੋਂ ।੧।

ਮਿਲ—ਮਿਲਿ ਕੇ । ਸੰਗਿ—ਸੰਗਤਿ ਵਿਚ । ਪਰਸਾਦਿ—ਕਿਰਪਾ ਨਾਲ । ਸਰਬ—
ਸਾਰੇ । ੧ । ਰਗਉ ।

ਕੀਓ—(ਪਰਮਾਤਮਾ ਨੇ) ਕੀਤਾ । ਭਲ—ਭਲਾ । ਮਾਨੈ—ਮੰਨਦਾ ਹੈ । ਕਮਾਨੀ—
ਕਮਾਂਦਾ ਹੈ । ਸਤ੍ਰ—ਵੈਰੀ । ਏਕ ਸਮਾਨੇ—ਇਕੋ ਜਿਹੇ । ਜੋਗ—ਮਿਲਾਪ । ਜੁਗਤਿ—
ਢੰਗ । ੨ ।

ਪੂਰਨ—ਸਰਬ-ਵਿਆਪਕ । ਸੂਬ ਬਾਈ—ਸਰਬ ਬਾਈ, ਸਭ ਥਾਵਾਂ ਵਿਚ । ਆਨ—(ਪਰਮਾਤਮਾ ਤੋਂ ਬਿਨਾ) ਕੋਈ ਹੋਰ । ਕਤਹੂੰ—ਕਿਤੇ ਭੀ । ਜਾਤਾ—ਪਛਾਣਿਆ, ਸਮਝਿਆ । ਅੰਤਰਿ—ਅੰਦਰ । ਨਿਰੰਤਰਿ—ਬਿਨਾ ਵਿੱਥ ਦੇ [ਨਿਰ ਅੰਤਰਿ] । ਰੰਗਿ—ਪ੍ਰੇਮ ਵਿਚ । ਰਾਤਾ—ਮਸਤ ।

ਗੁਪਾਲਾ—ਸ੍ਰਿਸ਼ਟੀ ਦਾ ਰਾਖਾ ਪ੍ਰਭੂ । ਘਰਿ—ਘਰ ਵਿਚ । ਨਿਰਭੈ ਕੈ ਘਰਿ—ਨਿਡਰ ਪ੍ਰਭੂ ਦੇ ਚਰਨਾਂ ਵਿਚ । ਕਲਿ ਕਲੇਸ—ਝਗੜੇ ਦੁੱਖ । ਭੀਤਰਿ—ਵਿਚ । ਸਹਜਿ—ਆਤਮਕ ਅਭੋਲਤਾ ਵਿਚ । ੪ ।

ਅਰਥ :—ਹੇ ਭਾਈ ! ਜਿਸ ਜਿਸ ਮਨੁੱਖ ਨੇ ਸਾਰੇ ਸੁਖਾਂ ਦਾ ਖਜ਼ਾਨਾ ਹਰਿ-ਨਾਮ ਸਿਮਰਿਆ, ਉਹਨਾਂ ਸਭਨਾਂ ਦੇ ਮਾਇਆ ਦੇ ਬੰਧਨ ਕੱਟੇ ਗਏ । ਕਾਮ, ਕ੍ਰੋਧ, ਆਤਮਕ ਮੌਤ ਲਿਆਉਣ ਵਾਲੀ ਮਾਇਆ ਦੀ ਮਮਤਾ—ਇਹਨਾਂ ਸਾਰੇ ਰੋਗਾਂ ਤੋਂ ਉਹ ਬਚ ਜਾਂਦੇ ਹਨ । ੧ ।

ਹੇ ਭਾਈ ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾਇਆ, ਗੁਰੂ ਦੀ ਕਿਰਪਾ ਨਾਲ ਉਸ ਦਾ ਮਨ ਪਵਿਤ੍ਰ ਹੋ ਗਿਆ, ਉਸ ਨੇ ਸਾਰੇ ਸੁਖ ਪ੍ਰਾਪਤ ਕਰ ਲਏ । ੧ । ਰਹਾਉ ।

ਹੇ ਭਾਈ ! ਉਹ ਮਨੁੱਖ ਅਜੇਹੀ ਭਗਤੀ ਦੀ ਕਾਰ ਕਰਦਾ ਹੈ ਕਿ ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ (ਸਭ ਜੀਵਾਂ ਵਾਸਤੇ) ਭਲਾ ਮੰਨਦਾ ਹੈ, ਉਸ ਨੂੰ ਮਿੱਤਰ ਤੇ ਵੈਰੀ ਸਾਰੇ ਇਕੋ ਜਿਹੇ (ਮਿੱਤਰ ਹੀ) ਦਿੱਸਦੇ ਹਨ । ਹੇ ਭਾਈ ! ਇਹੀ ਹੈ ਪਰਮਾਤਮਾ ਦੇ ਮਿਲਾਪ ਦਾ ਤਰੀਕਾ, ਤੇ ਇਹੀ ਹੈ ਪ੍ਰਭੂ-ਮਿਲਾਪ ਦੀ ਨਿਸ਼ਾਨੀ । ੨ ।

(ਹੇ ਭਾਈ ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾਇਆ, ਉਸ ਨੇ) ਪਛਾਣ ਲਿਆ ਕਿ ਸਰਬ-ਵਿਆਪਕ ਪ੍ਰਭੂ ਸਭਨਾਂ ਥਾਵਾਂ ਵਿਚ ਮੌਜੂਦ ਹੈ, ਉਸ ਮਨੁੱਖ ਨੇ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨੂੰ (ਸਭ ਥਾਵਾਂ ਵਿਚ ਵੱਸਦਾ) ਨਹੀਂ ਸਮਝਿਆ । ਉਸ ਨੂੰ ਉਹ ਪ੍ਰਭੂ ਹਰੇਕ ਸਰੀਰ ਵਿਚ, ਇਕ-ਰਸ ਸਭਨਾਂ ਵਿਚ ਵੱਸਦਾ ਦਿੱਸਦਾ ਹੈ । ਉਹ ਮਨੁੱਖ ਉਸ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਆਨੰਦ ਮਾਣਦਾ ਹੈ ਉਸ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ । ੩ ।

ਹੇ ਨਾਨਕ ! (ਆਖ—ਜਦੋਂ ਕਿਸੇ ਮਨੁੱਖ ਉੱਤੇ) ਗੋਪਾਲ-ਪ੍ਰਭੂ ਕਿਰਪਾਲ ਹੁੰਦਾ ਹੈ ਦਇਆਵਾਨ ਹੁੰਦਾ ਹੈ, ਤਦੋਂ ਉਹ ਮਨੁੱਖ ਉਸ ਨਿਰਭੈ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ, ਇਕ ਖਿਨ ਵਿਚ ਉਸ ਦੇ ਅੰਦਰੋਂ ਦੁੱਖ-ਕਲੇਸ਼ ਮਿਟ ਜਾਂਦੇ ਹਨ, ਉਹ ਮਨੁੱਖ ਆਤਮਕ ਅਭੋਲਤਾ ਵਿਚ ਲੀਨ ਰਹਿੰਦਾ ਹੈ । ੪ । ੫ । ੬ ।

ਗੁਜਰੀ ਮਹਲਾ ੫ ॥ ਜਿਸੁ ਮਾਨੁਖ ਪਹਿ ਕਰਉ ਬੇਨਤੀ ਸੇ ਅਪਨੈ

ਦੁਖਿ ਭਰਿਆ ॥ ਪਾਰਬ੍ਰਹਮੁ ਜਿਨਿ ਰਿਦੈ ਅਰਾਧਿਆ ਤਿਨਿ ਭਉਸਾਗਰੁ
ਤਰਿਆ ॥ ੧ ॥ ਗੁਰ ਹਰਿ ਬਿਨੁ ਕੇ ਨ ਬ੍ਰਿਥਾ ਦੁਖੁ ਕਾਟੈ ॥ ਪ੍ਰਭ ਤਜਿ
ਅਵਰ ਸੇਵਕੁ ਜੇ ਹੋਈ ਹੈ ਤਿਤੁ ਮਾਨੁ ਮਹਤੁ ਜਸੁ ਘਾਟੈ ॥ ੧ ॥ ਰਹਾਉ ॥
ਮਾਇਆ ਕੇ ਸਨਬੰਧ ਸੈਨ ਸਾਕ ਕਿਤ ਹੀ ਕਾਮਿ ਨ ਆਇਆ । ਹਰਿ ਕਾ
ਦਾਸੁ ਨੀਚਕੁਲੁ ਉਚਾ ਤਿਸੁ ਸੰਗਿ ਮਨ ਬਾਂਛਤ ਫਲ ਪਾਇਆ ॥ ੨ ॥
ਲਾਖ ਕੋਟਿ ਬਿਖਿਆ ਕੇ ਬਿੰਜਨ ਤਾ ਮਹਿ ਤ੍ਰਿਸਨ ਨਾ ਬੂਝੀ ॥ ਸਿਮਰਤ
ਨਾਮੁ ਕੋਟਿ ਉਜੀਆਰਾ ਬਸਤੁ ਅਗੋਚਰ ਸੂਝੀ ॥ ੩ ॥ ਫਿਰਤ ਫਿਰਤ ਤੁਮ੍ਹਰੈ
ਦੁਆਰਿ ਆਇਆ ਭੈ ਭੰਜਨ ਹਰਿ ਰਾਇਆ । ਸਾਧ ਕੇ ਚਰਨ ਧੂਰਿ ਜਨੁ
ਬਾਛੈ ਸੁਖੁ ਨਾਨਕ ਇਹੁ ਪਾਇਆ ॥ ੪ ॥ ੬ ॥ ੭ ॥ [ਪੰਨਾ ੪੬੭]

ਪਦ ਅਰਥ :- ਪਹਿ-ਪਾਸ, ਕੋਲ । ਕਰਉ-ਕਰਉਂ, ਮੈਂ ਕਰਦਾ ਹਾਂ । ਦੁਖਿ-
ਦੁੱਖ ਨਾਲ । ਜਿਨਿ-ਜਿਸ (ਮਨੁੱਖ) ਨੇ । ਰਿਦੈ-ਹਿਰਦੇ ਵਿਚ । ਤਿਨਿ-ਉਸ ਨੇ ।
ਭਉ-ਭਰ । ਸਾਗਰੁ-ਸਮੁੰਦਰ । ੧ ।

ਕੇ ਨ-ਕੋਈ ਨਹੀਂ । ਬ੍ਰਿਥਾ-[ਕਥਾ] ਪੀੜਾ । ਤਜਿ-ਛੱਡ ਕੇ । ਅਵਰ ਸੇਵਕੁ-
ਕਿਸੇ ਹੋਰ ਦਾ ਸੇਵਕ । ਹੋਈ ਹੈ-ਬਣ ਜਾਈਏ । ਤਿਤੁ-ਉਸ (ਕੰਮ) ਵਿਚ । ਮਹਤੁ-
ਵਡਿਆਈ । ਜਸੁ-ਸੋਭਾ । ਘਾਟੈ-ਘਟਦੀ ਹੈ । ੧ । ਰਹਾਉ ।

ਕਿਤ ਹੀ ਕਾਮਿ-ਕਿਤੁ ਹੀ ਕਾਮਿ, ਕਿਸੇ ਵੀ ਕੰਮ ਵਿਚ [ਲਫਜ਼ 'ਕਿਤੁ' ਦਾ
ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਭ ਗਿਆ ਹੈ] । ਸੰਗਿ-ਨਾਲ । ਬਾਂਛਤ-ਇੱਛਤ
। ੨ ।

ਬਿਖਿਆ-ਮਾਇਆ । ਬਿੰਜਨ-[ਕਯੰਜਨ] ਸੁਆਦਲੇ ਖਾਣੇ । ਤਾ ਮਹਿ-
ਉਹਨਾਂ ਵਿਚ । ਤ੍ਰਿਸਨ-ਤ੍ਰੇਹ । ਕੋਟਿ ਉਜੀਆਰਾ-ਕੋਟੀ (ਸੂਰਜਾਂ ਦਾ) ਚਾਨਣ। ਬਸਤੁ-
ਸ਼ੈ । ਅਗੋਚਰ- [ਅ-ਗੋ-ਚਰ] ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ
ਸਕਦੀ । ਸੂਝੀ-ਦਿੱਸ ਪੈਂਦੀ ਹੈ । ੩ ।

ਦੁਆਰਿ-ਦਰ ਤੇ । ਭੈ ਭੰਜਨ-ਹੇ ਸਾਰੇ ਭਰ ਦੂਰ ਕਰਨ ਵਾਲੇ ! ਹਰਿ ਰਾਇਆ-
ਹੇ ਪ੍ਰਭੂ ਪਾਤਸ਼ਾਹਿ ! ਚਰਨ ਧੂਰਿ-ਚਰਨਾਂ ਦੀ ਧੂੜ । ਬਾਛੈ-ਲੋਚਦਾ ਹੈ, ਮੰਗਦਾ ਹੈ ।
ਜਨੁ-ਦਾਸ, ਮਨੁੱਖ । ੪ ।

ਅਰਥ :- ਹੇ ਭਾਈ ! ਗੁਰੂ ਤੋਂ ਬਿਨਾ ਪਰਮਾਤਮਾ ਤੋਂ ਬਿਨਾ ਕੋਈ ਹੋਰ ਧਿਰ
(ਕਿਸੇ ਦਾ) ਦੁੱਖ ਪੀੜ ਕੱਟ ਨਹੀਂ ਸਕਦਾ । ਪਰਮਾਤਮਾ (ਦਾ ਆਸਰਾ) ਛੱਡ ਕੇ ਜੇ ਕਿਸੇ
ਹੋਰ ਦਾ ਸੇਵਕ ਬਣੀਏ, ਤਾਂ ਇਸ ਕੰਮ ਵਿਚ ਇੱਜ਼ਤ ਵਡਿਆਈ ਸੋਭਾ ਘਟ ਜਾਂਦੀ

ਹੈ । ੧ । ਰਹਾਉ ।

ਹੇ ਭਾਈ ! ਮੈਂ ਜਿਸ ਭੀ ਮਨੁੱਖ ਕੋਲ (ਆਪਣੇ ਦੁੱਖ ਦੀ) ਗੱਲ ਕਰਦਾ ਹਾਂ, ਉਹ ਆਪਣੇ ਦੁੱਖ ਨਾਲ ਭਰਿਆ ਹੋਇਆ ਦਿੱਸਦਾ ਹੈ (ਉਹ ਮੇਰਾ ਦੁੱਖ ਕੀਹ ਨਿਵਿਰਤ ਕਰੇ ?) । ਹੇ ਭਾਈ ! ਜਿਸ ਮਨੁੱਖ ਨੇ ਆਪਣੇ ਹਿਰਦੇ ਵਿਚ ਪਰਮਾਤਮਾ ਨੂੰ ਆਰਾਧਿਆ ਹੈ, ਉਸ ਨੇ ਹੀ ਇਹ ਡਰ (-ਭਰਿਆ ਸੰਸਾਰ-) ਸਮੁੰਦਰ ਪਾਰ ਕੀਤਾ ਹੈ । ੧ ।

ਹੇ ਭਾਈ ! ਮਾਇਆ ਦੇ ਕਾਰਨ ਬਣੇ ਹੋਏ ਇਹ ਸਾਕ ਸੱਜਣ ਰਿਸ਼ਤੇਦਾਰ (ਦੁੱਖਾਂ ਦੀ ਨਿਵਿਰਤੀ ਵਾਸਤੇ) ਕਿਸੇ ਭੀ ਕੰਮ ਨਹੀਂ ਆ ਸਕਦੇ । ਪਰਮਾਤਮਾ ਦਾ ਭਗਤ ਜੇ ਨੀਵੀਂ ਕੁਲ ਦਾ ਭੀ ਹੋਵੇ, ਉਸ ਨੂੰ ਸੁੰਸਟ (ਜਾਣੋ), ਉਸ ਦੀ ਸੰਗਤਿ ਵਿਚ ਰਿਹਾ ਮਨ-ਇੱਛਤ ਫਲ ਹਾਸਲ ਕਰ ਲਈਦੇ ਹਨ । ੨ ।

ਹੇ ਭਾਈ ! ਜੇ ਮਾਇਆ ਦੇ ਲੱਖਾਂ ਡੋੜਾਂ ਸੁਆਦਲੇ ਖਾਣੇ ਹੋਣ, ਉਹਨਾਂ ਵਿਚ ਲੱ-ਗਿਆਂ (ਖਾਣ ਦੀ) ਤ੍ਰਿਸ਼ਨਾ ਨਹੀਂ ਮੁੱਕਦੀ । ਪਰਮਾਤਮਾ ਦਾ ਨਾਮ ਸਿਮਰਦਿਆਂ (ਅੰਦਰ, ਮਾਨੋ) ਡੋੜਾਂ (ਸੂਰਜਾਂ ਦਾ) ਚਾਨਣ ਹੋ ਜਾਂਦਾ ਹੈ, ਤੇ ਅੰਦਰ ਉਹ ਕੀਮਤੀ ਨਾਮ-ਪਦਾਰਥ ਦਿੱਸ ਪੈਂਦਾ ਹੈ ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ੩ ।

ਹੇ ਨਾਨਕ ! (ਆਖ—) ਹੇ ਪ੍ਰਭੂ ਪਾਤਿਸ਼ਾਹ ! ਹੇ ਜੀਵਾਂ ਦੇ ਸਾਰੇ ਡਰ ਨਾਸ ਕਰਨ ਵਾਲੇ ਹਰੀ ! ਜੇਹੜਾ ਮਨੁੱਖ ਭਟਕਦਾ ਭਟਕਦਾ (ਆਖਰ) ਤੇਰੇ ਦਰ ਤੇ ਆ ਪਹੁੰਚਦਾ ਹੈ ਉਹ (ਤੇਰੇ ਦਰ ਤੋਂ) ਗੁਰੂ ਦੇ ਚਰਨਾਂ ਦੀ ਧੂੜ ਮੰਗਦਾ ਹੈ, (ਤੇ ਤੇਰੇ ਦਰ ਤੋਂ) ਇਹ ਸੁਖ ਪ੍ਰਾਪਤ ਕਰਦਾ ਹੈ । ੪ । ੬ । ੭ ।

ਗੁਜਰੀ ਮਹਲਾ ੫ ਪੰਚਪਦਾ ਘਰੁ ੨

੧ ਓ ਸਤਿਗੁਰਪ੍ਰਸਾਦਿ॥ ਪ੍ਰਥਮੇ ਗਰਭ ਮਾਤਾ ਕੈ ਵਾਸਾ ਊਹਾ ਛੇਡਿ ਧਰਨਿ ਮਹਿ ਆਇਆ ॥ ਚਿਤ੍ਰਸਾਲ ਸੁੰਦਰ ਬਾਗ ਮੰਦਰ ਸੰਗਿ ਨ ਕਛਹੂ ਜਾਇਆ ॥ ੧ ॥ ਅਵਰ ਸਭ ਮਿਥਿਆ ਲੋਭ ਲਬੀ । ਗੁਰਿ ਪੂਰੈ ਦੀਓ ਹਰਿਨਾਮਾ ਜੀਅ ਕਉ ਏਹਾ ਵਸਤੁ ਫਬੀ ॥ ੧ ॥ ਰਹਾਉ॥ ਇਸਟ ਮੀਤ ਬੰਧਪ ਸੁਤ ਭਾਈ ਸੰਗਿ ਬਨਿਤਾ ਰਚਿ ਹਸਿਆ ॥ ਜਬ ਅੰਤੀ ਅਉਸਰੁ ਆਇ ਬਨਿਓ ਹੈਉਨੁ ਪੇਖਤ ਹੀ ਕਾਲਿ ਗੁਸਿਆ ॥੨॥ ਕਰਿ ਕਰਿ ਅਨਰਥ ਬਿਹਾਝੀ ਸੰਪੈ ਸੁਇਨਾ ਰੂਪਾ ਦਾਮਾ ॥ ਭਾੜੀ ਕਉ ਓਹੁ ਭਾੜਾ ਮਿਲਿਆ ਹੋਰੁ ਸਗਲ ਭਇਓ ਬਿਰਾਨਾ ॥ ੩ ॥ ਹੈਵਰ ਗੈਵਰ ਰਥ ਸੰਬਾਹੇ ਗਹੁ ਕਰਿ ਕੀਨੇ ਮੇਰੇ ॥ ਜਬ ਤੇ ਹੋਈ ਲਾਮੀ ਧਾਈ ਚਲਹਿ ਨਾਹੀ ਇਕ

ਪੈਰੇ ॥ ੪ ॥ ਨਾਮੁ ਧਨੁ ਨਾਮੁ ਸੁਖ ਰਾਜਾ ਨਾਮੁ ਕੁਟੰਬ ਸਹਾਈ ॥ ਨਾਮੁ
ਸੰਪਤਿ ਗੁਰਿ ਨਾਨਕ ਕਉ ਦੀਈ ਓਹ ਮਰੈ ਨਾ ਆਵੈ ਜਾਈ ॥੫॥੧॥
੮॥ [ਪੰਨਾ ੪੯੭]

ਪੰਚ ਪਦਾ—ਪੰਜ ਬੰਦਾਂ ਵਾਲਾ ਸ਼ਬਦ ।

ਪਦ ਅਰਥ :—ਪ੍ਰਥਮੇ—ਪਹਿਲਾਂ । ਉਹਾ—ਉਹ ਥਾਂ । ਧਰਨਿ—ਧਰਤੀ । ਚਿਤ੍ਰ—
ਤਸਵੀਰਾਂ । ਚਿਤ੍ਰਸਾਲ—ਤਸਵੀਰਾਂ ਨਾਲ ਸਜੇ ਹੋਏ ਮਹਲ । ਸੰਗਿ—ਨਾਲ । ਕਛਹੂ—
ਕੁਝ ਭੀ । ੧ ।

ਮਿਥਿਆ—ਝੂਠਾ । ਗੁਰਿ ਪੂਰੈ—ਪੂਰੇ ਗੁਰੂ ਨੇ । ਜੀਅ ਕਉ—ਜਿੰਦ ਵਾਸਤੇ ।
ਫਬੀ—ਸੁਖਾਵੀਂ । ੧ । ਰਹਾਉ ।

ਇਸਟ—ਪਿਆਰੇ । ਬੰਧਪ—ਰਿਸ਼ਤੇਦਾਰ । ਸੁਤ—ਪੁੱਤਰ । ਬਨਿਤਾ—ਇਸਤ੍ਰੀ ।
ਰਚਿ—ਰਚ-ਮਿਚ ਕੇ, ਗੂੜਾ ਪਿਆਰ ਪਾ ਕੇ । ਅੰਤੀ ਅਉਸਰੁ—ਅਖੀਰਲਾ ਸਮਾਂ, ਮੌਤ
ਦੀ ਘੜੀ । ਕਾਲਿ—ਮੌਤ ਨੇ । ਗੁਸਿਆ—ਆ ਫੜਿਆ । ੨ ।

ਅਨਰਥ—ਧੌਕੇ, ਪਾਪ । ਸੰਪੈ—ਦੌਲਤ । ਰੂਪਾ—ਚਾਂਦੀ । ਦਾਮਾ—ਦਮੜੇ । ਭਾੜੀ—
ਮਜ਼ਦੂਰ । ੩ ।

ਗੈਵਰ—ਸੋਹਣੇ ਘੋੜੇ [ਹਯ ਵਰ] । ਗੈਵਰ—ਸੋਹਣੇ ਹਾਥੀ [ਗਜ ਵਰ] ।
ਸੰਬਾਹੇ—ਇਕੱਠੇ ਕੀਤੇ । ਗਹੁ ਕਰਿ—ਧਿਆਨ ਨਾਲ । ਕੀਨੇ ਮੇਰੇ—ਆਪਣੇ ਬਣਾਏ ।
ਲਾਂਮੀ ਧਾਈ—ਲੰਮਾ ਕੂਚ । ੪ ।

ਸੁਖ ਰਾਜਾ—ਸੁਖਾਂ ਦਾ ਰਾਜਾ, ਸੁਖਦਾਤਾ । ਕੁਟੰਬ—ਪਰਵਾਰ । ਸਹਾਈ—ਸਾਥੀ ।
ਸੰਪਤਿ—ਦੌਲਤ । ਗੁਰਿ—ਗੁਰੂ ਨੇ । ਕਉ—ਨੂੰ । ੫ ।

ਅਰਥ :—ਹੇ ਭਾਈ ! ਹੋਰ ਸਾਰੇ ਲੋਭ ਲਾਲਚ ਝੂਠੇ ਹਨ । (ਜੇ ਕਿਸੇ ਮਨੁੱਖ ਨੂੰ
ਪੂਰੇ ਗੁਰੂ ਨੇ ਪਰਮਾਤਮਾ ਦਾ ਨਾਮ ਦੇ ਦਿੱਤਾ, ਤਾਂ ਇਹ ਨਾਮ ਹੀ (ਉਸ ਦੀ) ਜਿੰਦ
ਵਾਸਤੇ ਸੁਖਾਵੀਂ ਚੀਜ਼ ਹੈ । ੧ । ਰਹਾਉ ।

ਹੇ ਭਾਈ ! ਜੀਵ ਪਹਿਲਾਂ ਮਾਂ ਦੇ ਪੇਟ ਵਿਚ ਆ ਨਿਵਾਸ ਕਰਦਾ ਹੈ, (ਫਿਰ)
ਉਹ ਥਾਂ ਛੱਡ ਕੇ ਧਰਤੀ ਤੇ ਆਉਂਦਾ ਹੈ । (ਇਥੇ) ਚਿਤ੍ਰੇ ਹੋਏ ਮਹਲ-ਮਾੜੀਆਂ ਤੇ
ਸੋਹਣੇ ਬਾਗ (ਵੇਖ ਵੇਖ ਕੇ ਖੁਸ਼ ਹੁੰਦਾ ਹੈ, ਪਰ ਇਹਨਾਂ ਵਿਚੋਂ) ਕੋਈ ਭੀ ਚੀਜ਼
(ਅਖੀਰ ਵੇਲੇ ਜੀਵ ਦੇ) ਨਾਲ ਨਹੀਂ ਜਾਂਦੀ । ੧ ।

ਹੇ ਭਾਈ ! ਪਿਆਰੇ ਮਿੱਤਰ, ਰਿਸ਼ਤੇਦਾਰ, ਪੁੱਤਰ, ਭਰਾ, ਇਸਤ੍ਰੀ—ਇਹਨਾਂ ਨਾਲ
ਗੂੜਾ ਪਿਆਰ ਪਾ ਕੇ ਜੀਵ ਹੱਸਦਾ-ਖੇਡਦਾ ਰਹਿੰਦਾ ਹੈ, ਪਰ ਜਿਸ ਵੇਲੇ ਅੰਤਲਾ ਸਮਾਂ
ਆ ਪੁੱਜਦਾ ਹੈ, ਉਹਨਾਂ ਸਭਨਾਂ ਦੇ ਵੇਹਦਿਆਂ ਵੇਹਦਿਆਂ ਮੌਤ ਨੇ ਆ ਫੜਨਾ ਹੁੰਦਾ ਹੈ । ੨ ।

(ਹੇ ਭਾਈ ! ਸਾਰੀ ਉਮਰ) ਧੌਕੇ ਜ਼ਲਮ ਕਰ ਕਰ ਕੇ ਮਨੁੱਖ ਦੌਲਤ ਸੋਨਾ

ਚਾਂਦੀ ਰੁਪਏ ਇਕੱਠੇ ਕਰਦਾ ਰਹਿੰਦਾ ਹੈ (ਜਿਵੇਂ ਕਿਸੇ) ਮਜ਼ਦੂਰ ਨੂੰ ਮਜ਼ਦੂਰੀ (ਮਿਲ ਜਾਂਦੀ ਹੈ। ਤਿਵੇਂ, ਦੌਲਤ ਇਕੱਠੀ ਕਰਨ ਵਾਲੇ ਨੂੰ) ਉਹ (ਹਰ ਰੋਜ਼ ਦਾ ਖਾਣ-ਪੀਣ) ਮਜ਼ਦੂਰੀ ਮਿਲਦੀ ਰਹੀ, ਬਾਕੀ ਸਾਰਾ ਧਨ (ਮਟਨ ਵੇਲੇ) ਬਿਗਾਨਾ ਹੋ ਜਾਂਦਾ ਹੈ।੩।

ਹੇ ਭਾਈ ! ਮਨੁੱਖ ਸੋਹਣੇ ਘੋੜੇ ਵਧੀਆ ਹਾਥੀ ਰਥ (ਆਦਿਕ) ਇਕੱਠੇ ਕਰਦਾ ਰਹਿੰਦਾ ਹੈ, ਪੂਰੇ ਧਿਆਨ ਨਾਲ ਇਹਨਾਂ ਨੂੰ ਆਪਣੀ ਮਲਕੀਅਤ ਬਣਾਂਦਾ ਰਹਿੰਦਾ ਹੈ, ਪਰ ਜਦੋਂ ਲੰਮਾ ਕੂਚ ਹੁੰਦਾ ਹੈ (ਇਹ ਘੋੜੇ ਆਦਿਕ) ਇਕ ਪੈਰ ਭੀ (ਮਨੁੱਖ ਦੇ ਨਾਲ) ਨਹੀਂ ਤੁਰਦੇ।੪।

ਹੇ ਭਾਈ ! ਪਰਮਾਤਮਾ ਦਾ ਨਾਮ ਹੀ ਮਨੁੱਖ ਦਾ ਅਸਲ ਧਨ ਹੈ, ਨਾਮ ਹੀ ਸੁਖਦਾਤਾ ਹੈ, ਨਾਮ ਹੀ ਪਰਵਾਰ ਹੈ, ਨਾਮ ਹੀ ਸਾਥੀ ਹੈ। ਗੁਰੂ ਨੇ (ਮੈਨੂੰ) ਨਾਨਕ ਨੂੰ ਇਹ ਹਰਿ-ਨਾਮ-ਦੌਲਤ ਹੀ ਦਿੱਤੀ ਹੈ। ਇਹ ਦੌਲਤ ਕਦੇ ਮੁੱਕਦੀ ਨਹੀਂ, ਕਦੇ ਗੁਆਚਦੀ ਨਹੀਂ।੫।੧।੮।

ਨੋਟ :—ਪੰਚਪਦਾ—੧ (ਅੰਕ ੧)

ਮ: ਪ ਦੇ ਕੁਲ ਸ਼ਬਦ—੮ (ਅੰਕ ੮)

ਗੁਜਰੀ ਮਹਲਾ ੫ ਤਿਪਦੇ ਘਰੁ ੨

੧ ਓ ਸਤਿਗੁਰ ਪ੍ਰਸਾਦਿ ॥ ਦੁਖ ਬਿਨਸੈ ਸੁਖ ਕੀਆ ਨਿਵਾਸਾ
ਤ੍ਰਿਸਨਾ ਜਲਨਿ ਬੁਝਾਈ॥ ਨਾਮੁ ਨਿਧਾਨੁ ਸਤਿਗੁਰੁ ਦ੍ਰਿੜਾਇਆ ਬਿਨਸਿ
ਨ ਆਵੈ ਜਾਈ ॥੧॥ ਹਰਿ ਜਪਿ ਮਾਇਆ ਬੰਧਨ ਤੂਟੇ ॥ ਭਏ ਕ੍ਰਿਪਾਲ
ਦਇਆਲ ਪ੍ਰਭ ਮੇਰੇ ਸਾਧ ਸੰਗਤਿ ਮਿਲਿ ਛੂਟੇ ॥ ੧ ॥ ਰਹਾਉ ॥ ਆਠ
ਪਹਰ ਹਰਿ ਕੇ ਗੁਨ ਗਾਵੈ ਭਗਤਿ ਪ੍ਰੇਮ ਰਸਿ ਮਾਤਾ ॥ ਹਰਖ ਸੋਗ ਦੁਹ
ਮਾਹਿ ਨਿਰਾਲਾ ਕਰਣੇਹਾਰੁ ਪਛਾਤਾ ॥੨॥ ਜਿਸ ਕਾ ਸਾ ਤਿਨ ਹੀ ਰਖਿ
ਲੀਆ ਸਗਲ ਜੁਗਤਿ ਬਣਿ ਆਈ॥ਕਹੁ ਨਾਨਕ ਪ੍ਰਭ ਪੁਰਖ ਦਇਆਲਾ
ਕੀਮਤਿ ਕਹਣੁ ਨ ਜਾਈ ॥੩॥੧॥੯॥ [ਪੰਨਾ ੪੯੭]

ਪਦ ਅਰਥ :—ਜਲਨਿ—ਸੜਨ । ਨਿਧਾਨੁ—ਖਜ਼ਾਨਾ । ਦ੍ਰਿੜਾਇਆ—ਹਿਰਦੇ ਵਿਚ ਪੱਕਾ ਕਰ ਦਿੱਤਾ । ਬਿਨਸਿ—ਨਾਸ ਹੋ ਕੇ, ਆਤਮਕ ਮੌਤੋ ਮਰ ਕੇ । ਆਵੈ—ਜੰਮਦਾ । ਜਾਇ—ਮਰਦਾ ।੧।

ਜਪਿ—ਜਪ ਕੇ । ਮਿਲਿ—ਮਿਲ ਕੇ । ਛੂਟੇ—ਬੰਧਨਾਂ ਤੋਂ ਮੁਕਤ ਹੋ ਜਾਂਦਾ ਹੈ ।੧।
ਰਹਾਉ ।

ਗਾਵੈ—ਗਾਂਦਾ ਹੈ । ਰਸਿ—ਸੁਆਦ ਵਿਚ । ਮਾਤਾ—ਮਸਤ । ਹਰਖ—ਖੁਸ਼ੀ ।

ਸੋਗ-ਗਮੀ । ਦੁਹ ਮਹਿ-ਦੋਹਾਂ ਵਿਚ । ਨਿਰਾਲਾ-[ਨਿਰ-ਆਲਯ । ਆਲਯ-ਘਰ]
ਵੱਖਰਾ, ਨਿਰਲੇਪ । ੨।

ਜਿਸ ਕਾ-[ਲਫਜ਼ 'ਜਿਸੁ' ਦਾ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ] ।
ਸਾ-ਸੀ । ਤਿਨ ਹੀ-ਤਿਨਿ ਹੀ, ਉਸੇ (ਪ੍ਰਭੂ) ਨੇ ਹੀ [ਲਫਜ਼ 'ਤਿਨਿ' ਦੀ ਿ ਫ਼ਿਆ
ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ] । ਜੁਗਤਿ-ਜੀਵਨ-ਮਰਯਾਦਾ । ੩।

ਅਰਥ :-ਹੇ ਭਾਈ ! ਮੇਰੇ ਪ੍ਰਭੂ ਜੀ ਜਿਸ ਮਨੁੱਖ ਉੱਤੇ ਕਿਰਪਾਲ ਹੁੰਦੇ ਹਨ,
ਉਹ ਮਨੁੱਖ ਸਾਧ ਸੰਗਤਿ ਵਿਚ ਮਿਲ ਕੇ ਮਾਇਆ ਦੇ ਬੰਧਨਾਂ ਤੋਂ ਆਜ਼ਾਦ ਹੋ ਜਾਂਦਾ
ਹੈ, ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਮਾਇਆ ਦੇ ਬੰਧਨ ਟੁੱਟ ਜਾਂਦੇ ਹਨ । ੧।
ਰਹਾਉ ।

ਹੇ ਭਾਈ ! ਗੁਰੂ ਨੇ ਜਿਸ ਮਨੁੱਖ ਦੇ ਹਿਰਦੇ ਵਿਚ (ਸਾਰੇ ਸੁਖਾਂ ਦਾ)ਖਜ਼ਾਨਾ
ਹਰਿ-ਨਾਮ ਪੱਕਾ ਕਰ ਦਿੱਤਾ, ਉਹ ਆਤਮਕ ਮੌਤ ਨਹੀਂ ਸਹੇੜਦਾ, ਉਹ ਨਾਹ (ਮੁੜ
ਮੁੜ) ਜੰਮਦਾ ਹੈ ਨਾਹ ਮਰਦਾ ਹੈ, ਉਸ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ, ਉਸ ਦੇ
ਅੰਦਰ ਸੁਖ ਆ ਨਿਵਾਸ ਕਰਦੇ ਹਨ, ਪਰਮਾਤਮਾ ਦਾ ਨਾਮ ਉਸ ਦੀ ਤ੍ਰਿਸ਼ਨਾ ਦੀ
ਸੜਨ ਬੁਝਾ ਦੇਂਦਾ ਹੈ । ੧।

(ਹੇ ਭਾਈ ! ਜਿਸ ਮਨੁੱਖ ਉੱਤੇ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਹ) ਪਰ-
ਮਾਤਮਾ ਦੀ ਭਗਤੀ ਤੇ ਪਿਆਰ ਦੇ ਸੁਆਦ ਵਿਚ ਮਸਤ ਹੋ ਕੇ ਅੱਠੇ ਪਹਰ ਪਰਮਾਤਮਾ
ਦੇ ਗੁਣ ਗਾਂਦਾ ਰਹਿੰਦਾ ਹੈ, (ਇਸ ਤਰ੍ਹਾਂ) ਉਹ ਖੁਸ਼ੀ ਤੇ ਗਮੀ ਦੋਹਾਂ ਤੋਂ ਨਿਰਲੇਪ
ਰਹਿੰਦਾ ਹੈ, ਉਹ ਸਦਾ ਸਿਰਜਣਹਾਰ-ਪ੍ਰਭੂ ਨਾਲ ਸਾਂਝ ਪਾਈ ਰੱਖਦਾ ਹੈ । ੧।

(ਹੇ ਭਾਈ ! ਪ੍ਰਭੂ ! ਦੀ ਦਇਆ ਨਾਲ) ਜਿਹੜਾ ਮਨੁੱਖ ਉਸ ਪ੍ਰਭੂ ਦਾ ਹੀ ਸੇਵਕ
ਬਣ ਜਾਂਦਾ ਹੈ, ਉਹ ਪ੍ਰਭੂ ਹੀ ਉਸ ਨੂੰ ਮਾਇਆ ਦੇ ਬੰਧਨਾਂ ਤੋਂ ਬਚਾ ਲੈਂਦਾ ਹੈ, ਉਸ
ਮਨੁੱਖ ਦੀ ਸਾਰੀ ਜੀਵਨ-ਮਰਯਾਦਾ ਸੁਚੱਜੀ ਬਣ ਜਾਂਦੀ ਹੈ ।

ਹੇ ਨਾਨਕ ! ਆਖ-ਸਰਬ-ਵਿਆਪਕ ਪ੍ਰਭੂ ਜੀ (ਆਪਣੇ ਸੇਵਕ ਉਤੇ ਸਦਾ)
ਦਇਆਵਾਨ ਰਹਿੰਦੇ ਹਨ । ਪ੍ਰਭੂ ਦੀ ਦਇਆਲਤਾ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ
। ੩ । ੧ । ੬ ।

ਨੋਟ :-ਸਿਰਲੇਖ ਵਿਚ ਲਿਖਿਆ ਹੈ 'ਤਿਪਦੇ' (ਤਿੰਨਾਂ ਬੰਦਾਂ ਵਾਲੇ ਸ਼ਬਦ-
ਬਹੁ ਵਚਨ) । ਪਰ ਇਥੇ ਸਿਰਫ ਇਹੋ ਹੀ 'ਤਿਪਤਾ' ਦਰਜ ਹੈ ।

ਗੁਜਰੀ ਮਹਲਾ ੫ ਦੁਪਦੇ ਘਰੁ ੨.

੧ ਓ ਸਤਿਗੁਰ ਪ੍ਰਸਾਦਿ ॥ ਪਤਿਤ ਪਵਿਤ੍ਰ ਲੀਏ ਕਰਿ ਅਪੁਨੇ
ਸਗਲ ਕਰਤ ਨਮਸਕਾਰੇ ॥ ਬਰਨੁ ਜਾਤਿ ਕੋਉ ਪੂਛੈ ਨਾਹੀ ਬਾਛਹਿ ਚਰਨੁ

ਰਵਾਰੋ ॥੧॥ ਠਾਕੁਰ ਐਸੋ ਨਾਮੁ ਤੁਮਾਰੋ ॥ ਸਗਲ ਸ੍ਰਿਸਟਿ ਕੋ ਧਣੀ
ਕਹੀਜੈ ਜਨ ਕੋ ਅੰਗੁ ਨਿਰਾਰੋ ॥ ੧ ॥ ਰਹਾਉ ॥ ਸਾਧਸੰਗਿ ਨਾਨਕ ਬੁਧਿ
ਪਾਈ ਹਰਿ ਕੀਰਤਨੁ ਆਧਾਰੋ ॥ ਨਾਮਦੇਉ ਤ੍ਰਿਲੋਚਨੁ ਕਬੀਰ ਦਾਸਰੋ
ਮੁਕਤਿ ਭਇਓ ਚਮਿਆਰੋ ॥੨॥੧॥੧੦॥ [ਪੰਨਾ ੪੯੮]

ਪਦ ਅਰਥ :—ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ ਬੰਦੇ । ਲੀਏ ਕਰਿ—ਬਣਾ
ਲਏ । ਬਰਨੁ—(ਬ੍ਰਾਹਮਣ ਖੱਤ੍ਰੀ ਆਦਿਕ) ਵਰਨ । ਕੋਉ—ਕੋਈ ਭੀ । ਬਾਛਹਿ—ਚਾਹੁੰਦੇ
ਹਨ, ਮੰਗਦੇ ਹਨ । ਰਵਾਰੋ—ਧੂੜ ।੧।

ਠਾਕੁਰ—ਹੇ ਠਾਕੁਰ ! ਐਸੇ—ਅਜਿਹੀ ਸਮਰਥਾ ਵਾਲਾ । ਧਣੀ—ਮਾਲਕ । ਕਹੀਜੈ
—ਅਖਵਾਂਦਾ ਹੈ । ਜਨ ਕੋ—ਦਾਸ ਦਾ । ਅੰਗੁ—ਪੱਖ । ਨਿਰਾਰੋ—ਨਿਰਾਲਾ, ਅਨੋਖਾ ।੧।
ਰਹਾਉ ।

ਬੁਧਿ—ਸੁਚੱਜੀ ਅੱਕਲ । ਆਧਾਰੋ—ਆਸਰਾ । ਦਾਸਰੋ—ਨਿਮਾਣਾ ਜਿਹਾ ਦਾਸ ।
ਮੁਕਤਿ—ਵਿਕਾਰਾਂ ਤੋਂ ਖ਼ਲਾਸੀ । ਚਮਿਆਰੋ—ਰਵਿਦਾਸ ਚਮਿਆਰ ।੨।

ਅਰਥ :—ਹੇ ਮਾਲਕ-ਪ੍ਰਭੂ ! ਤੂੰ ਆਪਣੇ ਸੇਵਕ ਦਾ ਅਨੋਖਾ ਹੀ ਪੱਖ ਕਰਦਾ ਹੈਂ,
ਤੇਰਾ ਨਾਮ ਅਸਚਰਜ ਸ਼ਕਤੀ ਵਾਲਾ ਹੈ (ਤੇਰੇ ਨਾਮ ਦੀ ਬਰਕਤਿ ਨਾਲ ਤੇਰਾ ਸੇਵਕ)
ਸਾਰੀ ਦੁਨੀਆ ਦਾ ਮਾਲਕ ਅਖਵਾਣ ਲੱਗ ਪੈਂਦਾ ਹੈ ।੧। ਰਹਾਉ ।

ਹੇ ਭਾਈ ! ਵਿਕਾਰਾਂ ਵਿਚ ਡਿੱਗੇ ਹੋਏ ਜਿੰਨ੍ਹਾਂ ਬੰਦਿਆਂ ਨੂੰ ਪਵਿਤ੍ਰ ਕਰ ਕੇ ਪਰਮਾ-
ਤਮਾ ਆਪਣੇ (ਦਾਸ) ਬਣਾ ਲੈਂਦਾ ਹੈ, ਸਾਰੀ ਲੁਕਾਈ ਉਹਨਾਂ ਅੱਗੇ ਸਿਰ ਨਿਵਾਂਦੀ ਹੈ ।
ਕੋਈ ਨਹੀਂ ਪੁੱਛਦਾ ਉਹਨਾਂ ਦਾ ਵਰਨ ਕੇਹੜਾ ਹੈ ਉਹਨਾਂ ਦੀ ਜਾਤਿ ਕੇਹੜੀ ਹੈ । ਸਭ
ਲੋਕ ਉਹਨਾਂ ਦੇ ਚਰਨਾਂ ਦੀ ਧੂੜ ਮੰਗਦੇ ਹਨ ।੧।

ਹੇ ਨਾਨਕ ! ਜੇਹੜਾ ਮਨੁੱਖ ਸਾਧ ਸੰਗਤਿ ਵਿਚ ਆ ਕੇ (ਸੁਚੱਜੀ) ਅਕਲ
ਪ੍ਰਾਪਤ ਕਰ ਲੈਂਦਾ ਹੈ, ਪਰਮਾਤਮਾ ਦੀ ਸਿਫਤਿ ਸਾਲਾਹ ਉਸ ਦੀ ਜ਼ਿੰਦਗੀ ਦਾ ਆਸਰਾ
ਬਣ ਜਾਂਦਾ ਹੈ । (ਸਿਫਤਿ ਸਾਲਾਹ ਦੀ ਬਰਕਤਿ ਨਾਲ ਹੀ) ਨਾਮਦੇਵ, ਤ੍ਰਿਲੋਚਨ,
ਕਬੀਰ, ਰਵਿਦਾਸ ਚਮਾਰ—ਹਰੇਕ (ਮਾਇਆ ਦੇ ਬੰਧਨਾਂ ਤੋਂ) ਖ਼ਲਾਸੀ ਪ੍ਰਾਪਤ ਕਰ
ਗਿਆ ।੨।੧।੧੦।

ਗ੍ਰੇਜਰੀ ਮਹਲਾ ੫ ॥ ਹੈ ਨਾਹੀ ਕੋਉ ਬੁਝਨਹਾਰੋ ਜਾਨੈ ਕਵਨੁ ਭਤਾ ॥
ਸਿਵ ਬਿਰੰਚਿ ਅਰੁ ਸਗਲ ਮੋਨਿ ਜਨ ਗਹਿ ਨ ਸਕਾਹਿ ਗਤਾ ॥੧॥ ਪ੍ਰਭ
ਕੀ ਅਗਮ ਅਗਾਧਿ ਕਥਾ ॥ ਸੁਨੀਐ ਅਵਰ ਅਵਰ ਬਿਧਿ ਬੁਝੀਐ ਬਕਨ
ਕਥਨ ਰਹਤਾ ॥ ੧ ॥ ਰਹਾਉ ॥ ਆਪੇ ਭਗਤਾ ਆਪਿ ਸੁਆਮੀ ਆਪਨ

ਸੰਗਿ ਰਤਾ ॥ ਨਾਨਕ ਕੇ ਪ੍ਰਭੂ ਪੂਰਿ ਰਹਿਓ ਹੈ ਪੇਖਿਓ ਜਤ੍ਰ ਕਤਾ ॥੨ ॥
੨ ॥ ੧੧ ॥ [ਪੰਨਾ ੪੯੮]

ਪਦ ਅਰਥ :- ਕੋਊ-ਕੋਈ ਭੀ । ਬੁਝਨਹਾਰੇ-ਸਮਝਣ ਦੀ ਸਮਰਥਾ ਵਾਲਾ ।
ਕਵਨੁ-ਕੌਣ ? ਭਤਾ-ਭਾਤਿ, ਕਿਸਮ । ਬਿਰੰਚਿ-ਬ੍ਰਹਮਾ । ਅਰੁ-ਅਤੇ । ਗਹਿ ਨ
ਸਕਾਹਿ-ਫੜ ਨਹੀਂ ਸਕਦੇ । ਗਤਾ-ਗਤਿ, ਹਾਲਤ । ੧ ।

ਅਗਮ-ਅਪਹੁੰਚ । ਅਗਾਧਿ-ਭੂੰਘੀ । ਸੁਣਿਆ-ਸੁਣਿਆ ਜਾਂਦਾ ਹੈ । ਅਵਰ
ਬਿਧਿ-ਹੋਰ ਹੀ ਤਰ੍ਹਾਂ । ਬੁਝੀਐ-ਸਮਝਿਆ ਜਾਂਦਾ ਹੈ । ਰਹਤਾ-ਪਰੇ, ਬਿਨਾ । ੧ ।
ਰਹਾਉ ।

ਆਪੇ-ਆਪ ਹੀ । ਸੰਗਿ-ਨਾਲ । ਰਤਾ-ਮਸਤ । ਕੋ-ਦਾ । ਜਤ੍ਰ ਕਤਾ-ਜਿਥੇ
ਕਿਥੇ, ਹਰ ਥਾਂ । ੨ ।

ਅਰਥ :- ਹੇ ਭਾਈ ! ਪਰਮਾਤਮਾ ਕਿਹੋ ਜਿਹਾ ਹੈ-ਇਸ ਗੱਲ ਦੀ ਸਮਝ ਮਨੁੱਖ
ਦੀ ਪਹੁੰਚ ਤੋਂ ਪਰੇ ਹੈ (ਮਨੁੱਖੀ ਸਮਝ ਵਾਸਤੇ) ਬਹੁਤ ਹੀ ਭੂੰਘੀ ਹੈ । (ਉਸ ਦੇ ਸਰੂਪ
ਬਾਰੇ ਲੋਕਾਂ ਪਾਸੋਂ) ਸੁਣੀਦਾ ਕੁਝ ਹੋਰ ਹੈ, ਤੇ ਸਮਝੀਦਾ ਕਿਸੇ ਹੋਰ ਤਰ੍ਹਾਂ ਹੈ, ਕਿਉਂਕਿ
(ਉਸ ਦਾ ਸਰੂਪ) ਦੱਸਣ ਤੋਂ ਬਿਆਨ ਕਰਨ ਤੋਂ ਬਾਹਰ ਹੈ । ੧ ।

ਹੇ ਭਾਈ ! ਕੋਈ ਭੀ ਐਸਾ ਮਨੁੱਖ ਨਹੀਂ ਹੈ ਜੋਗੜਾ ਪਰਮਾਤਮਾ ਦੇ ਸਹੀ ਸਰੂਪ
ਨੂੰ ਸਮਝਣ ਦੀ ਤਾਕਤ ਰੱਖਦਾ ਹੋਵੇ । ਕੌਣ ਜਾਣ ਸਕਦਾ ਹੈ ਕਿ ਉਹ ਕਿਹੋ ਜਿਹਾ ਹੈ ?
ਸ਼ਿਵ, ਬ੍ਰਹਮਾ ਅਤੇ ਹੋਰ ਸਾਰੇ ਰਿਸ਼ੀ ਮੁਨੀ ਭੀ ਉਸ ਪਰਮਾਤਮਾ ਦੇ ਸਰੂਪ ਨੂੰ ਸਮਝ
ਨਹੀਂ ਸਕਦੇ । ੧ ।

ਹੇ ਭਾਈ ! ਪਰਮਾਤਮਾ ਆਪ ਹੀ (ਖਾਪਣਾ) ਭਗਤ ਹੈ, ਆਪ ਹੀ ਮਾਲਕ ਹੈ,
ਆਪ ਹੀ ਆਪਣੇ ਨਾਲ ਮਸਤ ਹੈ (ਕਿਉਂਕਿ, ਹੇ ਭਾਈ !) ਨਾਨਕ ਦਾ ਪਰਮਾਤਮਾ
ਸਾਰੇ ਹੀ ਸੰਸਾਰ ਵਿਚ ਵਿਆਪਕ ਹੈ, (ਨਾਨਕ ਨੇ) ਉਸ ਨੂੰ ਹਰ ਥਾਂ ਵੱਸਦਾ ਵੇਖਿਆ ਹੈ
੨ । ੨ । ੧੧ ।

ਗੁਜਰੀ ਮਹਲਾ ੫ ॥ ਮਤਾ ਮਸੂਰਤਿ ਅਵਰ ਸਿਆਨਪ ਜਨ ਕਉ
ਕਛੁ ਨ ਆਇਓ ॥ ਜਹ ਜਹ ਅਉਸਰੁ ਆਇ ਬਨਿਓ ਹੈ ਤਹਾ ਤਹਾ ਹਰਿ
ਧਿਆਇਓ ॥੧॥ ਪ੍ਰਭ ਕੇ ਭਗਤਿ ਵਛਲੁ ਬਿਰਦਾਇਓ ॥ ਕਰੇ ਪ੍ਰਤਿਪਾਲ
ਬਾਰਿਕ ਕੀ ਨਿਆਈ ਜਨ ਕਉ ਲਾਡ ਲਡਾਇਓ ॥ ੧ ॥ ਰਹਾਉ ॥ ਜਪ
ਤਪ ਸੰਜਮ ਕਰਮ ਧਰਮ ਹਰਿ ਕੀਰਤਨੁ ਜਨਿ ਗਾਇਓ ॥ ਸਗਨਿ ਪਰਿਓ
ਨਾਨਕ ਠਾਕੁਰ ਕੀ ਅਭੈ ਦਾਨੁ ਸੁਖੁ ਪਾਇਓ ॥੨॥੩॥੧੨॥[ਪੰਨਾ ੪੯੮]

ਪਦ ਅਰਥ :-ਮਤਾ—ਸਲਾਹ । ਮਸੂਰਤਿ—ਮਸ਼ਵਰਾ । ਅਵਰ—ਹੋਰ । ਜਨ—ਦਾਸ, ਸੇਵਕ । ਜਹ ਜਹ—ਜਿੱਥੇ ਜਿੱਥੇ । ਅਉਸਰੁ—ਸਮਾ, ਮੌਕਾ । ੧ ।

ਪ੍ਰਭ ਕੋ ਬਿਰਦਾਇਓ—ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ । ਭਗਤਿ ਵਛਲੁ—ਭਗਤੀ (ਕਰਨ ਵਾਲਿਆਂ) ਦਾ ਪਿਆਰਾ । ਪ੍ਰਤਿਪਾਲ—ਪਾਲਣਾ, ਰਾਖੀ । ਬਾਰਿਕ—ਬਾਲਕ, ਬੱਚਾ । ਨਿਆਈ—ਵਾਂਗ । ਕਉ—ਨੂੰ । ੧ । ਰਹਾਉ ।

ਸੰਜਮ—ਇੰਦ੍ਰਿਆਂ ਨੂੰ ਵੱਸ ਕਰਨ ਦੇ ਜਤਨ । ਜਪ—(ਦੇਵਤਿਆਂ ਨੂੰ ਪ੍ਰਸੰਨ ਕਰਨ ਵਾਸਤੇ ਖ਼ਾਸ ਮੰਤ੍ਰਾਂ ਦੇ) ਜਾਪ । ਤਪ—ਧੂਣੀਆਂ ਤਪਾਣੀਆਂ । ਕਰਮ ਧਰਮ—(ਸ਼ਾਸਤ੍ਰਾਂ ਅਨੁਸਾਰ ਮਿਥੇ ਹੋਏ) ਧਾਰਮਿਕ ਕੰਮ । ਜਨਿ—ਜਨ ਨੇ, ਸੇਵਕ ਨੇ । ਅਭੈ ਦਾਨੁ—ਨਿਰ-ਭੈਤਾ ਦੀ ਦਾਤਿ । ੨ ।

ਅਰਥ :-ਹੇ ਭਾਈ ! ਪਰਮਾਤਮਾ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਉਹ ਭਗਤੀ (ਕਰਨ ਵਾਲਿਆਂ) ਦਾ ਪਿਆਰਾ ਹੈ । ਉਹ(ਸਭਨਾਂ ਦੀ) ਬੱਚਿਆਂ ਵਾਂਗ ਪਾਲਣਾ ਕਰਦਾ ਹੈ, ਤੇ ਆਪਣੇ ਸੇਵਕ ਨੂੰ ਲਾੜ ਲੜਾਂਦਾ ਹੈ । ੧ । ਰਹਾਉ ।

ਹੇ ਭਾਈ ! ਪਰਮਾਤਮਾ ਦੇ ਸੇਵਕ ਨੂੰ ਕੋਈ ਸਲਾਹ ਮਸ਼ਵਰਾ, ਕੋਈ ਹੋਰ ਸਿਆ-ਣਪ ਦੀ ਗੱਲ—ਇਹ ਕੁਝ ਭੀ ਨਹੀਂ ਅਹੁੜਦਾ । ਜਿੱਥੇ ਜਿੱਥੇ (ਕੋਈ ਔਖਿਆਈ ਦਾ) ਮੌਕਾ ਆ ਬਣਦਾ ਹੈ, ਉੱਥੇ ਉੱਥੇ (ਪਰਮਾਤਮਾ ਦਾ ਸੇਵਕ) ਪਰਮਾਤਮਾ ਦਾ ਹੀ ਧਿਆਨ ਧਰਦਾ ਹੈ । ੧ ।

ਹੇ ਭਾਈ ! ਪਰਮਾਤਮਾ ਦੇ ਸੇਵਕ ਨੇ (ਸਦਾ) ਪਰਮਾਤਮਾ ਦੀ ਸਿਫਤਿ ਸਾਲਾਹ ਦਾ ਹੀ ਗੀਤ ਗਾਇਆ ਹੈ, (ਸੇਵਕ ਵਾਸਤੇ ਇਹ ਸਿਫਤਿ ਸਾਲਾਹ ਹੀ) ਜਪ ਤਪ ਹੈ, ਸੰਜਮ ਹੈ, ਤੇ (ਮਿਥੇ ਹੋਏ) ਧਾਰਮਿਕ ਕਰਮ ਹੈ । ਹੇ ਨਾਨਕ ! ਪਰਮਾਤਮਾ ਦਾ ਸੇਵਕ ਪਰਮਾਤਮਾ ਦੀ ਹੀ ਸਰਨ ਪਿਆ ਰਹਿੰਦਾ ਹੈ, (ਪ੍ਰਭੂ ਦੇ ਦਰ ਤੋਂ ਹੀ ਉਹ) ਨਿਡਰਤਾ ਦੀ ਦਾਤਿ ਪ੍ਰਾਪਤ ਕਰਦਾ ਹੈ, ਆਤਮਕ ਆਨੰਦ ਹਾਸਲ ਕਰਦਾ ਹੈ । ੨ । ੩ । ੧੨ ।

ਗੁਰੂਗੀ ਮਹਲਾ ੫ ॥ ਦਿਨੁ ਰਾਤੀ ਆਰਾਧਹੁ ਪਿਆਰੇ ਨਿਮਖ ਨ ਕੀਜੈ ਢੀਲਾ ॥ ਸੰਤ ਸੇਵਾ ਕਰਿ ਭਾਵਨੀ ਲਾਈਐ ਤਿਆਗਿ ਮਾਨੁ ਹਾਠੀਲਾ ॥੧॥ ਮੋਹਨੁ ਪ੍ਰਾਨ ਮਾਨ ਚਾਗੀਲਾ ॥ ਬਾਸਿ ਰਹਿਓ ਹੀਅਰੇ ਕੈ ਸੰਗੇ ਪੇਖਿ ਮੋਹਿਓ ਮਨੁ ਲੀਲਾ ॥ ੧ ॥ ਰਹਾਉ ॥ ਜਿਸੁ ਸਿਮਰਤ ਮਨਿ ਹੋਤ ਅਨੰਦਾ ਉਤਰੈ ਮਨਹੁ ਜੰਗੀਲਾ ॥ ਮਿਲਬੇ ਕੀ ਮਹਿਮਾ ਬਰਨਿ ਨ ਸਾਕਉ ਨਾਨਕ ਪਰੈ ਪਰੀਲਾ ॥ ੨ ॥ ੪ ॥ ੧੩ ॥ [ਪੰਨਾ ੪੯੮]

ਪਦ ਅਰਥ :-ਪਿਆਰੇ-ਪਿਆਰੇ(ਹਰੀ) ਨੂੰ । ਨਿਮਖ-[ਨਿਸੇਖ] ਅੱਖ ਝਮਕਣ
ਜਿਤਨਾ ਸਮਾ । ਵੀਲਾ-ਵਿੱਲ। ਸੰਤ-ਗੁਰੂ । ਕਰਿ-ਕਰ ਕੇ । ਭਾਵਨੀ-ਸਰਧਾ ।
ਲਾਈਐ-ਬਣਾਣੀ ਚਾਹੀਦੀ ਹੈ । ਤਿਆਗਿ-ਤਿਆਗ ਕੇ । ਹਾਠੀਲਾ-ਹਨ । ੧।

ਮੋਹਨੁ-ਸੁੰਦਰ ਪ੍ਰਭੂ । ਪ੍ਰਾਨ ਮਾਨ-ਜਿੰਦ ਦਾ ਫ਼ਕਰ । ਰਾਗੀਲਾ-ਰੰਗੀਲਾ, ਸਦਾ
ਖਿੜੇ ਸੁਭਾਵ ਵਾਲਾ । ਹੀਅਰੇ ਕੈ ਸੰਗੇ-(ਮੇਰੇ) ਹਿਰਦੇ ਦੇ ਨਾਲ । ਹੀਅਰਾ-ਹਿਰਦਾ ।
ਪੋਖਿ-ਵੇਖ ਕੇ । ਲੀਲਾ-ਕੌਤਕ । ੧ । ਰਹਾਉ ।

ਮਨਿ-ਮਨ ਵਿਚ [ਲਫਜ਼ 'ਮਨੁ' ਅਤੇ 'ਮਨਿ' ਦਾ ਫ਼ਰਕ ਵੇਖੋ] । ਮਨਹੁ-ਮਨ
ਤੋਂ । ਜੰਗਲਿ-ਜੰਗਲ, ਮੈਲ । ਮਿਲਬੇ ਕੀ-(ਉਸ ਪਰਮਾਤਮਾ ਨੂੰ) ਮਿਲਣ ਦੀ ।
ਮਹਿਮਾ-ਵਡਿਆਈ । ਸਾਕਉਂ । ੨ ।

ਅਰਥ :-ਹੇ ਭਾਈ ! ਸੁੰਦਰ ਹਰੀ ਸਦਾ ਖਿੜੇ ਸੁਭਾਵ ਵਾਲਾ ਹੈ, ਮੇਰੀ ਜਿੰਦ ਦਾ
ਮਾਣ ਹੈ । ਉਹ ਸੁੰਦਰ ਹਰੀ (ਸਦਾ) ਮੇਰੇ ਹਿਰਦੇ ਨਾਲ ਵੱਸ ਰਿਹਾ ਹੈ, ਮੇਰਾ ਮਨ ਉਸ
ਦੇ ਕੌਤਕ ਵੇਖ ਵੇਖ ਕੇ ਮਸਤ ਹੋ ਰਿਹਾ ਹੈ । ੧ । ਰਹਾਉ ।

ਹੇ ਭਾਈ ! ਉਸ ਪਿਆਰੇ ਹਰੀ ਨੂੰ ਦਿਨ ਰਾਤ ਹਰ ਵੇਲੇ ਸਿਮਰਦੇ ਰਿਹਾ ਕਰੋ,
ਅੱਖ ਦੇ ਝਮਕਣ ਜਿਤਨੇ ਸਮੇਂ ਲਈ ਭੀ (ਇਸ ਕੰਮ ਤੋਂ) ਵਿੱਲ ਨਹੀਂ ਕਰਨੀ ਚਾਹੀਦੀ ।
(ਹੇ ਭਾਈ ! ਆਪਣੇ ਮਨ ਵਿਚੋਂ) ਅਹੰਕਾਰ ਤੇ ਹਠ ਤਿਆਗ ਕੇ, ਗੁਰੂ ਦੀ ਦੱਸੀ ਸੇਵਾ
ਕਰ ਕੇ, (ਪਰਮਾਤਮਾ ਦੇ ਚਰਨਾਂ ਵਿਚ) ਸਰਧਾ ਬਣਾਣੀ ਚਾਹੀਦੀ ਹੈ । ੧।

ਹੇ ਨਾਨਕ ! (ਆਖ-ਹੇ ਭਾਈ !) ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ
ਮਨ ਵਿਚ ਆਨੰਦ-ਪੈਦਾ ਹੁੰਦਾ ਹੈ, ਤੇ ਮਨ ਵਿਚੋਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ,
ਉਸ ਦੇ ਚਰਨਾਂ ਵਿਚ ਜੁੜਨ ਦੀ ਵਡਿਆਈ ਮੈਂ ਬਿਆਨ ਨਹੀਂ ਕਰ ਸਕਦਾ, ਵਡਿ-
ਆਈ ਪਰੇ ਤੋਂ ਪਰੇ ਹੈ (ਪਾਰਲਾ ਬੰਨਾ ਨਹੀਂ ਲੱਭ ਸਕਦਾ) । ੨ । ੪ । ੧੩ ।

ਗੁਰੂਜਰੀ ਮਹਲਾ ੫ ॥ ਮੁਨਿ ਜੋਗੀ ਸਾਸਤ੍ਰਿਗਿ ਕਹਾਵਤ ਸਭ ਕੀਨੇ
ਬਸਿ ਅਪਨਹੀ ॥ ਤੀਨਿ ਦੇਵ ਅਰੁ ਕੋੜਿ ਤੇਤੀਸਾ ਤਿਨ ਕੀ ਹੈਰਤਿ ਕਛੁ
ਨ ਰਹੀ ॥ ੧ ॥ ਬਲਵੰਤਿ ਬਿਆਪਿ ਰਹੀ ਸਭ ਮਹੀ ॥ ਅਵਰੁ ਨ ਜਾਨਸਿ
ਕੋਉ ਮਰਮਾ ਗੁਰ ਕਿਰਪਾ ਤੇ ਲਹੀ ॥ ੧ ॥ ਰਹਾਉ ॥ ਜੀਤਿ ਜੀਤਿ ਜੀਤੇ
ਸਭਿ ਥਾਨਾ ਸਗਲ ਭਵਨ ਲਪਟਹੀ ॥ ਕਹੁ ਨਾਨਕ ਸਾਧ ਤੇ ਭਾਗੀ ਹੋਇ
ਚੇਰੀ ਚਰਨ ਗਹੀ ॥ ੨ ॥ ੫ ॥ ੧੪ ॥ [ਪੰਨਾ ੪੯੮]

ਪਦ ਅਰਥ :-ਮੁਨਿ-ਸਮਾਧੀ ਲਾ ਕੇ ਚੁੱਪ ਟਿਕੇ ਰਹਿਣ ਵਾਲੇ । ਜੋਗੀ-ਜੋਗ-
ਅਭਿਆਸ ਕਰਨ ਵਾਲੇ । ਸਾਸਤ੍ਰਿਗਿ-[ਸ਼ਾਸਤ੍ਰਜ] ਸਾਸਤਰਾਂ ਦੇ ਜਾਣਨ ਵਾਲੇ । ਕਹਾ-

ਵਤ-ਅਖਵਾਂਦੇ ਹਨ । ਬਸਿ-ਵੱਸ ਵਿਚ । ਕੀਨੂੰ-ਕੀਤਿ ਹੋਏ ਹਨ । ਤੀਨਿ ਦੇਵ-ਬ੍ਰਹਮਾ, ਵਿਸ਼ਨੂ, ਸ਼ਿਵ । ਅਰੁ-ਅਤੇ । ਕੋੜਿ-ਕੋੜ । ਹੈਰਤਿ-ਹੈਰਾਨਗੀ । ੧ ।

ਬਲਵੰਤਿ-ਬਲਵਤੀ ਮਾਇਆ, ਪ੍ਰਬਲ ਮਾਇਆ । ਬਿਆਪਿ ਰਹੀ-ਆਪਣਾ ਜ਼ੋਰ ਪਾ ਰਹੀ ਹੈ । ਮਹੀ-ਧਰਤੀ । ਮਰਮਾ-ਭੇਤ । ਅਵਰੁ-ਹੋਰ, ਤੇ-ਤੋਂ । ਲਹੀ-ਲੰਭਿਆ । ੧ । ਰਹਾਉ ।

ਜੀਤਿ ਜੀਤਿ ਜੀਤਿ-ਸਦਾ ਤੋਂ ਜਿੱਤਦੀ ਆ ਰਹੀ ਹੈ [ਵੇਖੋ ਗੁਰਬਾਣੀ ਵਿਆਕਰਨ] ਸਭਿ-ਸਾਰੇ । ਲਪਟਹੀ-ਚੰਬੜੀ ਹੋਈ ਹੈ । ਸਾਧ ਤੇ-ਗੁਰੂ ਪਾਸੋਂ । ਹੋਇ ਚੇਰੀ-ਦਾਸੀ ਬਣ ਕੇ । ਗਹੀ-ਫੜਦੀ ਹੈ । ੨ ।

ਅਰਥ :-ਹੇ ਭਾਈ ! ਪ੍ਰਬਲ ਮਾਇਆ ਸਾਰੀ ਧਰਤੀ ਉੱਤੇ ਆਪਣਾ ਜ਼ੋਰ ਪਾ ਰਹੀ ਹੈ, ਕੋਈ ਹੋਰ ਮਨੁੱਖ (ਇਸ ਤੋਂ ਬਚਣ ਦਾ) ਭੇਤ ਨਹੀਂ ਜਾਣਦਾ । (ਇਹ ਭੇਤ) ਗੁਰੂ ਦੀ ਕਿਰਪਾ ਨਾਲ ਲੱਭਦਾ ਹੈ । ੧ । ਰਹਾਉ ।

ਕੋਈ ਆਪਣੇ ਆਪ ਨੂੰ ਮੁਨੀ ਅਖਵਾਂਦੇ ਹਨ, ਕੋਈ ਜੋਗੀ ਅਖਵਾਂਦੇ ਹਨ, ਕੋਈ ਸ਼ਾਸਤ੍ਰ-ਵੇੱਤਾ ਅਖਵਾਂਦੇ ਹਨ-ਇਹਨਾਂ ਸਭਨਾਂ ਨੂੰ (ਪ੍ਰਬਲ ਮਾਇਆ ਨੇ) ਆਪਣੇ ਵੱਸ ਵਿਚ ਕੀਤਾ ਹੋਇਆ ਹੈ । (ਬ੍ਰਹਮਾ, ਵਿਸ਼ਨੂ, ਸ਼ਿਵ ਇਹ ਵ੍ਰੇ) ਤਿੰਨ ਦੇਵਤੇ ਅਤੇ (ਬਾਕੀ ਦੇ) ਤੇਤੀ ਕੋੜ ਦੇਵਤੇ-(ਮਾਇਆ ਦਾ ਇਤਨਾ ਬਲ ਵੇਖ ਕੇ) ਇਹਨਾਂ ਸਭਨਾਂ ਦੀ ਹੈਰਾਨਗੀ ਦੀ ਕੋਈ ਹੱਦ ਨਾਹ ਰਹਿ ਗਈ । ੧ ।

ਹੇ ਭਾਈ ! ਇਹ ਪ੍ਰਬਲ ਮਾਇਆ ਸਦਾ ਤੋਂ ਸਾਰੇ ਥਾਂ ਜਿੱਤਦੀ ਆ ਰਹੀ ਹੈ, ਇਹ ਸਾਰੇ ਭਵਨਾਂ (ਦੇ ਜੀਵਾਂ) ਨੂੰ ਚੰਬੜੀ ਹੋਈ ਹੈ । ਹੇ ਨਾਨਕ ! ਆਖ-ਇਹ ਪ੍ਰਬਲ ਮਾਇਆ ਗੁਰੂ ਪਾਸੋਂ ਪਰੇ ਭੱਜੀ ਹੈ, (ਗੁਰੂ ਦੀ) ਦਾਸੀ ਬਣ ਕੇ (ਗੁਰੂ ਦੇ) ਚਰਨ ਫੜਦੀ ਹੈ । ੨ । ੫ । ੧੪ ।

ਗੂਜਰੀ ਮਹਲਾ ੫ ॥ ਦੁਇ ਕਰ ਜੋੜਿ ਕਰੀ ਬੇਨੰਤੀ ਠਾਕੁਰੁ ਅਪਨਾ ਧਿਆਇਆ ॥ ਹਾਥਿ ਦੇਇ ਰਾਖੇ ਪਰਮੇਸਰਿ ਸਗਲਾ ਦੁਰਤੁ ਮਿਟਾਇਆ ॥ ੧ ॥ ਠਾਕੁਰੁ ਹੋਏ ਆਪਿ ਦਇਆਲ ॥ ਭਈ ਕਲਿਆਣ ਆਨੰਦ ਰੂਪੁ ਹੁਈ ਹੈ ਉਬਰੇ ਬਾਲ ਗੁਪਾਲ ॥ ੧ ॥ ਰਹਾਉ ॥ ਮਿਲਿ ਵਰ ਨਾਰੀ ਮੰਗਲੁ ਗਾਇਆ ਠਾਕੁਰੁ ਕਾ ਜੈਕਾਰੁ ॥ ਕਹੁ ਨਾਨਕ ਤਿਸੁ ਗੁਰੁ ਬਲਿਹਾਰੀ ਜਿਨਿ ਸਭ ਕਾ ਕੀਆ ਉਧਾਰੁ ॥ ੨ ॥ ੬ ॥ ੧੫ ॥ [ਪੰਨਾ ੪੯੯]

ਪਦ ਅਰਥ :-ਕਰ-ਹੱਥ [ਬਹੁ ਵਚਨ] । ਜੋੜਿ-ਜੋੜ ਕੇ । ਕਰੀ-ਕਰੀ, ਮੈਂ ਕਰਦਾ ਹਾਂ । ਦੇਇ-ਦੇ ਕੇ । ਪਰਮੇਸਰਿ-ਪਰਮੇਸਰ ਨੇ । ਰਾਖੇ-ਰੱਖ ਲਿਆ ਹੈ । ਦੁਰਤੁ-ਪਾਪ । ੧ ।

ਠਾਕੁਰ-ਮਾਲਕ-ਪ੍ਰਭੂ ਜੀ । ਕਲਿਆਣ-ਸੁਖ । ਆਨੰਦ ਰੂਪ-ਆਨੰਦ-ਭਰਪੂਰ ।
ਹੁਈ ਹੈ-ਹੋ ਜਾਈਦਾ ਹੈ । ਉਬਰੇ-(ਸੰਸਾਰ-ਸਮੁੰਦਰ ਵਿਚ ਡੁੱਬਣ ਤੋਂ) ਬਚ ਗਏ ।
ਬਾਲ ਗੁਪਾਲ-ਗੁਪਾਲ-ਪ੍ਰਭੂ ਦੇ (ਦਰ ਤੇ ਆਏ ਹੋਏ ਜੀਵ-) ਬੱਚੇ । ੧ । ਰਹਾਉ ।

ਮਿਲਿ-ਮਿਲ ਕੇ । ਮਿਲਿ ਵਰ-ਵਰ (ਪ੍ਰਭੂ-ਪਤੀ) ਨੂੰ ਮਿਲ ਕੇ । ਨਾਰੀ-
ਨਾਰੀਆਂ ਨੇ (ਗਿਆਨ-ਇੰਦ੍ਰਿਆਂ ਨੇ) । ਜੈਕਾਰ-ਸਿਫਤਿ ਸਾਲਾਹ । ਕਹੁ-ਆਖ ।
ਗੁਰ ਬਲਿਹਾਰੀ-ਗੁਰੂ ਤੋਂ ਸਦਕੇ ; ਉਪਾਰੁ-ਪਾਰ-ਉਤਾਰਾ ! ੨ ।

ਅਰਥ—ਹੇ ਭਾਈ ! ਮੈਂ (ਆਪਣੇ ਮਾਲਕ-ਪ੍ਰਭੂ ਦੇ ਅੱਗੇ) ਦੋਵੇਂ ਹਥ ਜੋੜ ਕੇ ਅਰਜ਼ੋਈ
ਕਰਦਾ ਰਹਿੰਦਾ ਹਾਂ । ਉਸ ਮਾਲਕ ਪਰਮੇਸਰ ਪ੍ਰਭੂ ਨੇ ਸਾਡੀ ਹਥ ਦੇ ਕੇ ਰਾਖੀ ਕੀਤੀ ਹੈ ਤੇ ਸਾਰੇ
ਕਸਟ ਤੇ ਪਾਪ ਨਵਿਰਤ ਕਰ ਦਿਤੇ ਹਨ ।

ਹੇ ਭਾਈ ! ਜਿਨ੍ਹਾਂ ਜੀਵਾਂ ਉਤੇ ਪ੍ਰਭੂ ਜੀ ਆਪ ਦਇਆਵਾਨ ਹੁੰਦੇ ਹਨ
ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੋ ਜਾਂਦਾ ਹੈ, ਗੋਪਾਲ-ਪ੍ਰਭੂ ਦੇ (ਦਰ ਤੇ
ਆਏ ਹੋਏ ਉਹ ਜੀਵ-) ਬੱਚੇ (ਸੰਸਾਰ-ਸਮੁੰਦਰ ਵਿਚ ਡੁੱਬਣ ਤੋਂ) ਬਚ ਗਏ (ਪ੍ਰਭੂ ਦੇ
ਦਇਆਲ ਹੋਇਆਂ) ਆਨੰਦ-ਭਰਪੂਰ ਹੋ ਜਾਈਦਾ ਹੈ । ੧ । ਰਹਾਉ ।

ਹੇ ਭਾਈ ! ਪ੍ਰਭੂ-ਪਤੀ ਨੂੰ ਮਿਲ ਕੇ ~~ਇਹੇ~~ ਗਿਆਨ ਇੰਦ੍ਰਿਆਂ ਨੇ ਪ੍ਰਭੂ ਦੀ ਸਿਫਤਿ -
ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ ਹੈ, ਮਾਲਕ-ਪ੍ਰਭੂ ਦਾ ਜੈ-ਜੈਕਾਰ ਕਰਨਾ ਸ਼ੁਰੂ
ਕਰ ਦਿੱਤਾ ਹੈ । ਹੇ ਨਾਨਕ ! ਆਖ-ਇਹ ਸਾਰੀ ਬਰਕਤਿ ਗੁਰੂ ਦੀ ਹੀ ਹੈ) ਮੈਂ ਉਸ
ਗੁਰੂ ਤੋਂ ਕੁਰਬਾਨ ਜਾਂਦਾ ਹਾਂ ਜਿਸ ਨੇ (ਸਰਨ ਆਏ) ਸਭ ਜੀਵਾਂ ਦਾ ਪਾਰ-ਉਤਾਰਾ
ਕਰ ਦਿੱਤਾ ਹੈ । ੨ । ੬ । ੧੫ ।

ਗੁਜਰੀ ਮਹਲਾ ੫ ॥ ਸਾਤ ਪਿਤਾ ਭਾਈ ਸੁਤ ਬੰਧਪ ਤਿਨ੍ਹ ਕਾ ਬਲੁ
ਹੈ ਚੇਰਾ ॥ ਅਨਿਕ ਰੰਗ ਮਾਇਆ ਕੇ ਪੇਖੇ ਕਿਛੁ ਸਾਥਿ ਨ ਚਾਲੈ ਭੇਰਾ
॥ ੧ ॥ ਠਾਕੁਰ ਤੁਝ ਬਿਨੁ ਆਹਿ ਨ ਮੇਰਾ ॥ ਮੋਹਿ ਅਨਾਥ ਨਿਰਗੁਨਗੁਣੁ
ਨਾਹੀ ਮੈ ਆਹਿਓ ਤੁਮਾਰਾ ਧੇਰਾ ॥ ੧ ॥ ਰਹਾਉ ॥ ਬਲਿ ਬਲਿ ਬਲਿ
ਬਲਿ ਚਰਣ ਤੁਮਾਰੇ ਈਹਾ ਉਹਾ ਤੁਮਾਰਾ ਜੇਰਾ ॥ ਸਾਧਸੰਗਿ ਨਾਨਕ ਦਰਸੁ
ਪਾਇਓ ਬਿਨਸਿਓ ਸਗਲ ਨਿਹੇਰਾ ॥ ੨ ॥ ੭ ॥ ੧੬ ॥ [ਪੰਨਾ ੪੯੯]

ਪਦ ਅਰਥ :- ਸੁਤ-ਪੁੱਤਰ । ਬੰਧਪ-ਰਿਸ਼ਤੇਦਾਰ । ਚੇਰਾ-ਬੋਝਾ, ਹੋਛਾ ਜਿਹਾ,
ਕਮਜ਼ੋਰ । ਪੇਖੇ-ਮੈਂ ਵੇਖੇ ਹਨ । ਭੇਰਾ-ਰਤਾ ਭੀ । ੨ ।

ਠਾਕੁਰ-ਹੈ ਠਾਕੁਰ ! ਆਹਿ-ਹੈ । ਮੋਹਿ-ਮੈਨੂੰ, ਮੇਰੇ ਵਿਚ । ਨਿਰਗੁਨ-ਗੁਣ-

ਹੀਨ । ਆਹਿਓ—ਤੱਕਿਆ ਹੈ, ਚਾਹਿਆ ਹੈ, ਲੋੜਿਆ ਹੈ । ਧੋਰਾ—ਆਸਰਾ, ਸਮੀਪਤਾ ।੧। ਰਹਾਉ ।

ਬਲਿ—ਕੁਰਬਾਨ । ਈਹਾ—ਇਸ ਲੋਕ ਵਿਚ । ਉਹਾ—ਪਰਲੋਕ ਵਿਚ । ਜੋਰਾ—ਜੋਰ, ਸਹਾਰਾ । ਬਿਨਸਿਓ—ਨਾਸ ਹੋ ਗਿਆ । ਨਿਹੋਰਾ—ਮੁਥਾਜੀ ।੨।

ਅਰਥ :-ਹੇ ਮਾਲਕ ਪ੍ਰਭੂ ! ਤੈਥੋਂ ਬਿਨਾ ਮੇਰਾ (ਹੋਰ ਕੋਈ ਆਸਰਾ) ਨਹੀਂ ਹੈ । ਮੈਂ ਨਿਆਸਰੇ ਗੁਣ-ਹੀਨ ਵਿਚ ਕੋਈ ਗੁਣ ਨਹੀਂ ਹੈ । ਮੈਂ ਤੇਰਾ ਹੀ ਆਸਰਾ ਤੱਕਿਆ ਹੈ ।੧। ਰਹਾਉ ।

ਹੇ ਭਾਈ ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ—ਇਹਨਾਂ ਦਾ ਆਸਰਾ ਕਮਜ਼ੋਰ ਆਸਰਾ ਹੈ । ਮੈਂ ਮਾਇਆ ਦੇ ਭੀ ਅਨੇਕਾਂ ਰੰਗ-ਤਮਾਸ਼ੇ ਵੇਖ ਲਏ ਹਨ (ਇਹਨਾਂ ਵਿਚੋਂ ਭੀ) ਕੁਝ ਰਤਾ ਭਰ ਭੀ (ਜੀਵ ਦੇ) ਨਾਲ ਨਹੀਂ ਜਾਂਦਾ ।੧।

ਹੇ ਪ੍ਰਭੂ ! ਮੈਂ ਤੇਰੇ ਚਰਨਾਂ ਤੋਂ ਕੁਰਬਾਨ ਕੁਰਬਾਨ ਕੁਰਬਾਨ ਜਾਂਦਾ ਹਾਂ । ਇਸ ਲੋਕ ਤੇ ਪਰਲੋਕ ਵਿਚ ਮੈਨੂੰ ਤੇਰਾ ਹੀ ਸਹਾਰਾ ਹੈ । ਹੇ ਨਾਨਕ ! (ਆਖ—ਜਿਸ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦਾ ਦਰਸ਼ਨ ਕਰ ਲਿਆ, ਉਸ ਦੀ ਮੁਥਾਜੀ ਖ਼ਤਮ ਹੋ ਗਈ ।੨।੧।੧੬।

ਗੁਜਰੀ ਮਹਲਾ ੫ ॥ ਆਲ ਜਾਲ ਭ੍ਰਮ ਮੋਹ ਤਜਾਵੈ ਪ੍ਰਭ ਸੇਤੀ ਰੰਗੁ
ਲਾਈ ॥ ਮਨ ਕਉ ਇਹੁ ਉਪਦੇਸੁ ਦ੍ਰਿੜਾਵੈ ਸਹਜਿ ਸਹਜਿ ਗੁਣ ਗਾਈ
॥੧॥ ਸਾਜਨ ਐਸੇ ਸੰਤੁ ਸਹਾਈ ॥ ਜਿਸੁ ਭੇਟੇ ਤੂਟਹਿ ਮਾਇਆ ਬੰਧ
ਬਿਸਰਿ ਨ ਕਬ ਹੂੰ ਜਾਈ ॥੧॥ ਰਹਾਉ ॥ ਕਰਤ ਕਰਤ ਅਨਿਕ ਬਹੁ ਭਾਤੀ
ਨੀਕੀ ਇਹ ਠਹਿਰਾਈ ॥ ਮਿਲਿ ਸਾਧੂ ਹਰਿ ਜਸੁ ਗਾਵੈ ਨਾਨਕ ਭਵਜਲੁ
ਪਾਰਿ ਪਰਾਈ ॥੨॥੮॥੧੭॥ [ਪੰਨਾ ੪੯੬]

ਪਦ ਅਰਥ :-ਆਲ—ਅਲਯ, ਘਰ । ਜਾਲ—ਜੰਜਾਲ । ਆਲ ਜਾਲ—ਘਰ ਦੇ ਜੰਜਾਲ । ਭ੍ਰਮ—ਭਟਕਣਾ । ਤਜਾਵੈ—ਦੂਰ ਕਰਾ ਦੇਂਦਾ ਹੈ । ਸੇਤੀ—ਨਾਲ । ਰੰਗੁ—ਪ੍ਰੇਮ । ਲਾਈ—ਲਾਏ, ਬਣਾ ਦੇਂਦਾ ਹੈ । ਦ੍ਰਿੜਾਵੈ—ਪੱਕਾ ਕਰਾਂਦਾ ਹੈ । ਸਹਜਿ—ਆਤਮਕ ਅਭੋ-ਲਤਾ ਵਿਚ । ਗਾਈ—ਗਾਇ, ਗਾ ।੧।

ਸਾਜਨ—ਹੇ ਸਿੱਤਰ ! ਸੰਤੁ—ਗੁਰੂ । ਸਹਾਈ—ਮਦਦਗਾਰ । ਭੇਟੇ—ਮਿਲਦਾ ਹੈ । ਬੰਧ—ਬੰਧਨ । ਕਬ ਹੂੰ—ਕਦੇ ਭੀ । ੧ । ਰਹਾਉ ।

ਕਰਤ ਕਰਤ—ਕਰਦਿਆਂ ਕਰਦਿਆਂ । ਨੀਕੀ—ਚੰਗੀ (ਸਲਾਹ) । ਮਿਲਿ—ਮਿਲ ਕੇ । ਸਾਧੂ—ਗੁਰੂ । ਭਵਜਲੁ—ਸੰਸਾਰ-ਸਮੁੰਦਰ : ਪਰਾਈ—ਪਰਾਇ, ਪਰਿ, ਪੈ ਜਾਂਦਾ ਹੈ ।੨।

ਅਰਥ :-ਹੇ ਮਿੱਤਰ ! ਗੁਰੂ ਇਹੋ ਜਿਹਾ ਮਦਦਗਾਰ ਹੈ ਕਿ ਜਿਸ ਮਨੁੱਖ ਨੂੰ (ਗੁਰੂ) ਮਿਲ ਪੈਂਦਾ ਹੈ, ਉਸ ਦੇ ਮਾਇਆ ਦੇ ਬੰਧਨ ਟੁੱਟ ਜਾਂਦੇ ਹਨ, ਉਸ ਨੂੰ ਪਰਮਾਤਮਾ ਕਦੇ ਭੁੱਲਦਾ ਨਹੀਂ । ੧ । ਰਹਾਉ ।

ਹੇ ਮਿੱਤਰ ! (ਗੁਰੂ ਸਰਨ ਆਏ ਮਨੁੱਖ ਪਾਸੋਂ) ਘਰ ਦੇ ਜੰਜਾਲ, ਭਟਕਣਾ, ਮੋਹ ਛੁਡਾ ਦੇਂਦਾ ਹੈ, ਤੇ ਪਰਮਾਤਮਾ ਨਾਲ ਉਸ ਦਾ ਪਿਆਰ ਬਣਾ ਦੇਂਦਾ ਹੈ, (ਸਰਨ ਆਏ ਮਨੁੱਖ ਦੇ) ਮਨ ਨੂੰ ਇਹ ਸਿੱਖਿਆ ਪੱਕੀ ਕਰ ਕੇ ਦੇਂਦਾ ਹੈ ਕਿ ਸਦਾ ਆਤਮਕ ਅਡੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣ ਗਾਂਦਾ ਰਹੁ । ੧ ।

ਹੇ ਨਾਨਕ ! (ਆਖ-) ਅਨੇਕਾਂ, ਤੇ ਕਈ ਕਿਸਮ ਦੀਆਂ ਸੋਚਾਂ ਵਿਚਾਰਾਂ ਕਰ-ਦਿਆਂ ਕਰਦਿਆਂ ਆਖ਼ਰ ਮੈਂ ਚੰਗਾ ਨਿਸ਼ਚਾ ਦਿਲ ਵਿਚ ਟਿਕਾ ਲਿਆ ਹੈ ਕਿ ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ੨ । ੮ । ੧੭ ।

ਗੁਜਰੀ ਮਹਲਾ ੫ ॥ ਖਿਨ ਮਹਿ ਥਾਪਿ ਉਬਾਪਨਹਾਰਾ ਕੀਮਤਿ ਜਾਇ ਨ ਕਰੀ ॥ ਰਾਜਾ ਰੰਕੁ ਕਰੈ ਖਿਨ ਭੀਤਰਿ ਨੀਚਹ ਜੋਤਿ ਧਰੀ ॥ ੧ ॥ ਧਿਆਈਐ ਅਪਨੋ ਸਦਾ ਹਰੀ ॥ ਸੋਚ ਅੰਦੇਸਾ ਤਾ ਕਾ ਕਹਾ ਕਰੀਐ ਜਾ ਮਹਿ ਏਕ ਘਰੀ ॥ ੧ ॥ ਰਹਾਉ ॥ ਤੁਮ੍ਹਰੀ ਟੇਕ ਪੂਰੇ ਮੇਰੇ ਸਤਿਗੁਰ ਮਨ ਸਰਨਿ ਤੁਮ੍ਹਾਰੈ ਪਰੀ ॥ ਅਚੇਤ ਇਆਨੇ ਬਾਰਿਕ ਨਾਨਕ ਹਮ, ਤੁਮ ਰਾਖਹੁ ਧਾਰਿ ਕਰੀ ॥ ੨ ॥ ੯ ॥ ੧੮ ॥ [ਪੰਨਾ ੪੯੯]

ਪਦ ਅਰਥ :-ਥਾਪਿ-ਪੈਦਾ ਕਰ ਕੇ । ਉਬਾਪਨਹਾਰਾ-ਨਾਸ ਕਰਨ ਦੀ ਤਾਕਤ ਰੱਖਣ ਵਾਲਾ । ਕੀਮਤਿ-ਬਰਾਬਰ ਦੀ ਕਦਰ । ਰੰਕੁ-ਕੰਗਾਲ । ਜੋਤਿ ਧਰੀ-ਆਪਣੀ ਜੋਤਿ ਦਾ ਪ੍ਰਕਾਸ਼ ਕਰ ਦੇਂਦਾ ਹੈ । ੧ ।

ਸੋਚ ਅੰਦੇਸਾ-ਚਿੰਤਾ-ਫਿਕਰ । ਤਾ ਕਾ-ਉਸ ਚੀਜ਼ ਦਾ । ਜਾ ਮਹਿ ਏਕ ਘਰੀ-ਜਿਸ ਦੇ ਟਿਕੇ ਰਹਿਣ ਵਿਚ ਇਕ ਘੜੀ ਹੀ ਲੱਗਦੀ ਹੈ, ਜੋ ਛਿਨ-ਭੰਗਰ ਹੈ, ਜੋ ਛੇਤੀ ਨਾਸ ਹੋ ਜਾਣ ਵਾਲੀ ਹੈ । ੧ । ਰਹਾਉ ।

ਮੇਰੇ ਸਤਿਗੁਰ-ਹੇ ਮੇਰੇ ਗੁਰੂ-ਪਰਮਾਤਮਾ ! ਅਚੇਤ-ਗਾਫਲ, ਬੇ-ਸਮਝ । ਕਰੀ-ਕਰ, ਹੱਥ । ੨ ।

ਅਰਥ :-ਹੇ ਭਾਈ ! ਆਪਣੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਹੀ ਧਿਆਨ ਧਰੀ ਰੱਖਣਾ ਚਾਹੀਦਾ ਹੈ । (ਸੰਸਾਰ ਦੀ) ਉਸ ਚੀਜ਼ ਦਾ ਕੀਹ ਚਿੰਤਾ-ਫਿਕਰ ਕਰਨਾ ਹੋਇਆ, ਜੇਹੜੀ ਛੇਤੀ ਹੀ ਨਾਸ ਹੋ ਜਾਣ ਵਾਲੀ ਹੈ ? ੧ । ਰਹਾਉ ।

ਹੇ ਭਾਈ ! ਪਰਮਾਤਮਾ (ਸੰਸਾਰਕ ਪਦਾਰਥਾਂ ਨੂੰ) ਖਿਨ ਵਿਚ ਪੈਦਾ ਕਰ ਕੇ ਖਿਨ ਵਿਚ ਹੀ ਨਾਸ ਕਰਨ ਦੀ ਸਮਰੱਥਾ ਰੱਖਣ ਵਾਲਾ ਹੈ, ਉਸ ਪਰਮਾਤਮਾ ਦੇ ਬਰਾਬਰ ਦੀ ਕਦਰ ਵਾਲਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ । ਪਰਮਾਤਮਾ ਰਾਜੇ ਨੂੰ ਇਕ ਖਿਨ ਵਿਚ ਕੰਗਾਲ ਬਣਾ ਦੇਂਦਾ ਹੈ ਅਤੇ ਨੀਵਾਂ ਅਖਵਾਣ ਵਾਲੇ ਦੇ ਅੰਦਰ ਆਪਣੀ ਜੋਤਿ ਦਾ ਪ੍ਰਕਾਸ਼ ਕਰ ਦੇਂਦਾ ਹੈ (ਜਿਸ ਕਰਕੇ ਉਹ ਰਾਜਿਆਂ ਵਾਲਾ ਆਦਰ-ਮਾਣ ਪ੍ਰਾਪਤ ਕਰ ਲੈਂਦਾ ਹੈ) । ੧ ।

ਹੇ ਨਾਨਕ ! (ਆਖ—) ਹੇ ਮੇਰੇ ਸਤਿਗੁਰ-ਪ੍ਰਭੂ ! ਮੈਨੂੰ ਤੇਰਾ ਹੀ ਆਸਰਾ ਹੈ, ਮੇਰਾ ਮਨ ਤੇਰੀ ਸਰਨ ਆ ਪਿਆ ਹੈ । ਹੇ ਪ੍ਰਭੂ ! ਅਸੀਂ ਤੇਰੇ ਬੇ-ਸਮਝ ਅੰਞਾਣ ਬੱਚੇ ਹਾਂ, ਤੂੰ ਆਪਣਾ ਹੱਥ (ਸਾਡੇ ਸਿਰ ਉੱਤੇ) ਧਰ ਕੇ (ਸਾਨੂੰ ਸੰਸਾਰਕ ਪਦਾਰਥਾਂ ਦੇ ਮੋਹ ਤੋਂ) ਬਚਾ ਲੈ । ੨ । ੬ । ੧੬ ।

ਗੁਰੂਜਰੀ ਮਹਲਾ ੫ ॥ ਤੂੰ ਦਾਤਾ ਜੀਆ ਸਭਨਾ ਕਾ ਬਸਹੁ ਮੇਰੇ ਮਨ ਮਾਹੀ ॥ ਚਰਣ ਕਮਲ ਰਿਦ ਮਾਹਿ ਸਮਾਏ ਤਹ ਭਰਮੁ ਅੰਞੇਰਾ ਨਾਹੀ ॥ ੧ ॥ ਠਾਕੁਰ ਜਾ ਸਿਮਰਾ ਤੂੰ ਤਾਹੀ ॥ ਕਰਿ ਕਿਰਪਾ ਸਰਬ ਪ੍ਰਤਿਪਾਲਕ ਪ੍ਰਭ ਕਉ ਸਦਾ ਸਲਾਹੀ ॥ ੧ ॥ ਰਹਾਉ ॥ ਸਾਸਿ ਸਾਸਿ ਤੇਰਾ ਨਾਮੁ ਸਮਾਰਉ ਤੁਮ ਹੀ ਕਉ ਪ੍ਰਭ ਆਹੀ ॥ ਨਾਨਕ ਟੇਕ ਭਈ ਕਰਤੇ ਕੀ ਹੋਰ ਆਸ ਬਿਡਾਣੀ ਲਾਹੀ ॥ ੨ ॥ ੧੦ ॥ ੧੬ ॥ [ਪੰਨਾ ੪੬੬]

ਪਦ ਅਰਥ :—ਮਾਹੀ—ਮਾਹਿ, ਵਿਚ । ਰਿਦ—ਹਿਰਦਾ । ਤਹ—ਉਸ ਹਿਰਦੇ ਵਿਚ । ਭਰਮੁ—ਭਟਕਣਾ । ਅੰਞੇਰਾ—ਹਨੇਰਾ । ੧ ।

ਜਾ—ਜਦੋਂ । ਸਿਮਰਾ—ਸਿਮਰਾਂ, ਮੈਂ ਚੇਤੇ ਕਰਦਾ ਹਾਂ । ਤਾਹੀ—ਉਥੇ ਹੀ । ਪ੍ਰਤਿਪਾਲਕ—ਹੇ ਪਾਲਣਹਾਰ ! ਸਲਾਹੀ—ਸਲਾਹੀਂ, ਮੈਂ ਸਿਫਤਿ ਸਾਲਾਹ ਕਰਦਾ ਰਹਾਂ । ੧ । ਰਹਾਉ ।

ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਸਮਾਰਉ—ਸਮਾਰਉਂ, ਮੈਂ ਸੰਭਾਲਦਾ ਰਹਾਂ । ਪ੍ਰਭ—ਹੇ ਪ੍ਰਭੂ ! ਆਹੀ—ਆਹੀਂ, ਮੈਂ ਲੋਚਦਾ ਹਾਂ । ਟੇਕ—ਸਹਾਰਾ । ਬਿਡਾਣੀ—ਬਿਗਾਣੀ । ੨ ।

ਅਰਥ :—ਹੇ ਮੇਰੇ ਮਾਲਕ ! ਮੈਂ ਜਦੋਂ (ਜਿੱਥੇ) ਤੈਨੂੰ ਯਾਦ ਕਰਦਾ ਹਾਂ ਤੂੰ ਉੱਥੇ ਹੀ (ਆ ਪਹੁੰਚਦਾ ਹੈ) । ਹੇ ਸਭ ਜੀਵਾਂ ਦੀ ਪਾਲਣਾ ਕਰਨ ਵਾਲੇ ! (ਮੇਰੇ ਉੱਤੇ) ਮੇਹਰ ਕਰ, ਮੈਂ ਜਦਾ ਤੇਰੀ ਹੀ ਸਿਫਤਿ ਸਾਲਾਹ ਕਰਦਾ ਰਹਾਂ । ੧ । ਰਹਾਉ ।

ਹੇ ਪ੍ਰਭੂ ! ਤੂੰ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈਂ (ਮੇਹਰ ਕਰ) ਮੇਰੇ ਮਨ ਵਿਚ

(ਸਦਾ) ਵੱਸਿਆ ਰਹੁ । (ਹੇ ਪ੍ਰਭੂ !) ਤੇਰੇ ਸੋਹਣੇ ਕੌਮਲ ਚਰਨ ਜਿਸ ਹਿਰਦੇ ਵਿਚ ਟਿਕੇ ਰਹਿੰਦੇ ਹਨ, ਉਸ ਵਿਚ ਭਟਕਣਾ ਨਹੀਂ ਰਹਿੰਦੀ, ਉਸ ਵਿਚ ਮਾਇਆ ਦੇ ਮੋਹ ਦਾ ਹਨੇਰਾ ਨਹੀਂ ਰਹਿੰਦਾ । ੧ ।

ਹੇ ਪ੍ਰਭੂ ! (ਮੇਹਰ ਕਰ) ਮੈਂ ਹਰੇਕ ਸਾਹ ਦੇ ਨਾਲ ਤੇਰਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਰੱਖਾਂ, ਮੈਂ ਸਦਾ ਤੇਰੇ ਹੀ ਮਿਲਾਪ ਦੀ ਤਾਂਘ ਕਰਦਾ ਰਹਾਂ । ਹੇ ਨਾਨਕ ! (ਆਖ-ਹੇ ਭਾਈ ! ਜਿਸ ਮਨੁੱਖ ਦੇ ਹਿਰਦੇ ਵਿਚ) ਕਰਤਾਰ ਦਾ ਸਹਾਰਾ ਬਣ ਗਿਆ, ਉਸ ਨੇ ਹੋਰ ਬਿਗਾਨੀ ਆਸ ਦੂਰ ਕਰ ਦਿੱਤੀ । ੨ । ੧੦ । ੧੬ ।

ਗੁਜਰੀ ਮਹਲਾ ੫ ॥ ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ
ਗਾਵਉ ਨਿਸਿ ਅਰੁ ਭੋਰ ॥ ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ
ਮੋਰ ॥ ੧ ॥ ਠਾਕੁਰ ਤੁਝ ਬਿਨੁ ਬੀਆ ਨ ਹੋਰ ॥ ਚਿਤਿ ਚਿਤਵਉ ਹਰਿ
ਰਸਨ ਅਰਾਧਉ ਨਿਰਖਉ ਤੁਮਰੀ ਓਰ ॥ ੧ ॥ ਰਹਾਉ ॥ ਦਇਆਲ
ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥ ਨਾਮੁ ਜਪੈ ਨਾਨਕੁ
ਦਾਸੁ ਤੁਮਰੇ ਉਧਰਸਿ ਆਖੀ ਫੋਰ ॥ ੨ ॥ ੧੧ ॥ ੨੦ ॥ [ਪੰਨਾ ੫੦੦]

ਪਦ ਅਰਥ :-ਦੀਜੈ-ਦੇਹ । ਜਸੁ-ਸਿਫਤਿ ਸਾਲਾਹ ਦਾ ਗੀਤ । ਗਾਵਉ-
ਗਾਵਉ, ਮੈਂ ਗਾਵਾਂ । ਨਿਸਿ-ਰਾਤ । ਅਰੁ-ਅਤੇ । ਭੋਰੁ-ਸਵੇਰੇ । ਸੰਗਿ-ਨਾਲ ।
ਪਗ-ਪੈਰ । ਝਾਰਉ-ਮੈਂ ਝਾੜਾਂ । ਇਹੈ-ਇਹ ਹੀ । ਮੋਰ-ਮੇਰਾ । ੧ ।

ਠਾਕੁਰ-ਹੇ ਠਾਕੁਰ ! ਬੀਆ-ਦੂਜਾ । ਚਿਤਿ-ਚਿਤ ਵਿਚ । ਚਿਤਵਉ-ਚਿਤਵਉ,
ਮੈਂ ਯਾਦ ਕਰਦਾ ਹਾਂ । ਰਸਨ-ਜੀਭ (ਨਾਲ) । ਨਿਰਖਉ-ਨਿਰਖਉ, ਮੈਂ ਵੇਖਦਾ
ਹਾਂ । ਓਰ-ਤਰਫ, ਪਾਸਾ । ੧ । ਰਹਾਉ ।

ਬਿਨਉ-ਬੇਨਤੀ । ਕਰਉ-ਕਰਉ, ਮੈਂ ਕਰਦਾ ਹਾਂ ! ਕਰ ਜੋਰਿ-(ਦੇਵੇ) ਹੱਥ
ਜੋੜ ਕੇ । ਉਧਰਸਿ-(ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏਗਾ । ਫੋਰ-ਅੱਖ ਬਮਕਣ
ਜਿਤਨਾ ਸਮਾ । ੨ ।

ਅਰਥ :-ਹੇ ਮੇਰੇ ਮਾਲਕ ! ਤੈਥੋਂ ਬਿਨਾ ਮੇਰਾ ਕੋਈ ਹੋਰ ਆਸਰਾ ਨਹੀਂ ਹੈ ।
ਹੇ ਹਰੀ ! ਮੈਂ ਆਪਣੇ ਚਿੱਤ ਵਿਚ ਤੈਨੂੰ ਹੀ ਯਾਦ ਕਰਦਾ ਹਾਂ, ਜੀਭ ਨਾਲ ਤੇਰੀ ਹੀ
ਆਰਾਧਨਾ ਕਰਦਾ ਹਾਂ, (ਤੇ ਸਦਾ ਸਹਾਇਤਾ ਲਈ) ਤੇਰੇ ਵਲ ਹੀ ਤੱਕਦਾ ਰਹਿੰਦਾ
ਹਾਂ । ੧ । ਰਹਾਉ ।

ਹੇ ਮੇਰੇ ਮਾਲਕ ! ਮੇਹਰ ਕਰ, ਮੈਨੂੰ ਆਪਣਾ ਦਰਸਨ ਦੇਹ, ਮੈਂ ਦਿਨ ਰਾਤ
ਤੇਰੀ ਸਿਫਤਿ ਸਾਲਾਹ ਦਾ ਗੀਤ ਗਾਂਦਾ ਰਹਾਂ, ਆਪਣੇ ਕੇਸਾਂ ਨਾਲ ਮੈਂ ਤੇਰੇ ਸੇਵਕਾਂ

ਦੇ ਪੈਰ ਝਾੜਦਾ ਰਹਾਂ—ਬੱਸ ! ਇਹ ਹੀ ਮੇਰੇ ਮਨ ਦੀ ਤਾਂਘ ਹੈ । ੧ ।

ਹੇ ਦਇਆ ਦੇ ਘਰ ! ਹੇ ਸਰਬ-ਵਿਆਪਕ- ਹੇ ਸਭਨਾਂ ਦੇ ਮਾਲਕ ! ਮੈਂ ਦੋਵੇ ਹੱਥ ਜੋੜ ਕੇ ਤੇਰੇ ਅੱਗੇ ਬੈਠਤੀ ਕਰਦਾ ਹਾਂ (ਮਿਹਰ ਕਰ) ਤੇਰਾ ਦਾਸ ਨਾਨਕ (ਸਦਾ ਤੇਰਾ) ਨਾਮ ਜਪਦਾ ਰਹੇ । (ਜੋਹੜਾ) ਮਨੁੱਖ ਤੇਰਾ ਨਾਮ ਜਪਦਾ ਰਹੇਗਾ ਉਹ (ਸੰਸਾਰ-ਸਮੁੰਦਰ ਵਿਚੋਂ) ਅੱਖ ਬਮਕਣ ਜਿਤਨੇ ਸਮੇਂ ਵਿਚ ਬਚ ਨਿਕਲੇਗਾ । ੨ । ੧੧ । ੨੦ ।

ਗੁਜਰੀ ਮਹਲਾ ੫ ॥ ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥ ਸਾਧ ਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥ ੧ ॥ ਅਬ ਮੋਹਿ ਆਇ ਪਰਿਓ ਸਰਨਾਇ ॥ ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥ ੧ ॥ ਰਹਾਉ ॥ ਸਿਧ ਸਾਧਿਕ ਅਰੁ ਜਖੁ ਕਿੰਨਰ ਨਰ ਰਹੀ ਕੰਠਿ ਉਰਝਾਇ ॥ ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥ ੨ ॥ ੧੨ ॥ ੨੧ ॥ [ਪੰਨਾ ੫੦੦]

ਪਦ ਅਰਥ :—ਬ੍ਰਹਮ ਲੋਕ—ਬ੍ਰਹਮਾ ਦੀ ਪੁਰੀ । ਅਰੁ—ਅਤੇ । ਰੁਦ੍ਰ—ਸ਼ਿਵ । ਤੇ—ਤੋਂ । ਧਾਇ—ਦੌੜ ਕੇ, ਹੱਲਾ ਕਰ ਕੇ । ਕਉ—ਨੂੰ । ਜੋਹਿ ਨ ਸਾਕੈ—ਤੱਕ ਨਹੀਂ ਸਕਦੀ । ਮਲਿ—ਮਲ ਕੇ । ਪਾਇ—ਪੈਰ । ੧ ।

ਮੋਹਿ—ਮੈਂ । ਸਰਨਾਇ—(ਗੁਰੂ ਦੀ) ਸਰਨ ਵਿਚ । ਗੁਹਜ—ਗੁੱਝੀ, ਲੁਕਵੀਂ । ਪਾਵਕੋ—ਪਾਵਕੁ, ਅੱਗ । ਪ੍ਰਜਾਰੈ—ਚੰਗੀ ਤਰ੍ਹਾਂ ਸਾੜਦੀ ਹੈ। ਮੋ ਕਉ—ਮੈਨੂੰ । ਸਤਿਗੁਰਿ—ਗੁਰੂ ਨੇ । ੧ । ਰਹਾਉ ।

ਸਿਧ—ਜੋਗ-ਸਾਧਨਾ ਵਿਚ ਉੱਘੇ ਹੋ ਚੁਕੇ ਜੋਗੀ । ਸਾਧਿਕ—ਜੋਗ-ਸਾਧਨ ਕਰਨ ਵਾਲੇ । ਜਖੁ—ਦੇਵਤਿਆਂ ਦੀ ਇਕ ਕਿਸਮ । ਕਿੰਨਰ—ਦੇਵਤਿਆਂ ਦੀ ਇਕ ਕਿਸਮ । ਨਰ—ਮਨੁੱਖ । ਕੰਠਿ—ਗਲ ਨਾਲ । ਉਰਝਾਇ—ਚੰਬੜੀ ਹੋਈ । ਅੰਗੁ—ਪੱਖ । ਜਨ ਅੰਗੁ—ਦਾਸਾਂ ਦਾ ਪੱਖ । ਪ੍ਰਭਿ—ਪ੍ਰਭੂ ਨੇ । ਕਰਤੈ—ਕਰਤਾਰ ਨੇ । ਕੋਟਿ—ਕੌੜਾਂ । ਦਾਸਾਇ—ਦਾਸੀਆਂ । ੨ ।

ਅਰਥ :—(ਹੇ ਭਾਈ ! ਸੰਸਾਰ ਨੂੰ ਮਾਇਆ ਦੀ ਤ੍ਰਿਸ਼ਨਾ ਦੀ ਅੱਗ ਵਿਚ ਸੜਦਿਆਂ ਵੇਖ ਕੇ) ਹੁਣ ਮੈਂ (ਆਪਣੇ ਸਤਿਗੁਰੂ ਦੀ) ਸਰਨ ਆ ਪਿਆ ਹਾਂ । (ਤ੍ਰਿਸ਼ਨਾ ਦੀ) ਗੁੱਝੀ ਅੱਗ (ਸੰਸਾਰ ਨੂੰ) ਬਹੁਤ ਬੁਰੀ ਤਰ੍ਹਾਂ ਸਾੜ ਰਹੀ ਹੈ (ਇਸ ਤੋਂ ਬਚਣ ਲਈ) ਗੁਰੂ ਨੇ ਮੈਨੂੰ (ਤਗਕਾ) ਦੱਸ ਦਿੱਤਾ ਹੈ । ੧ । ਰਹਾਉ ।

(ਹੇ ਭਾਈ ! ਮਾਇਆ ਬ੍ਰਹਮਾ ਸ਼ਿਵ ਇੰਦ੍ਰ ਆਦਿਕ ਦੇਵਤਿਆਂ ਉਤੇ ਭੀ ਆਪਣਾ (ਪ੍ਰਭਾਵ ਪਾ ਕੇ) ਬ੍ਰਹਮ-ਪੁਰੀ, ਸ਼ਿਵ-ਪੁਰੀ ਅਤੇ ਇੰਦ੍ਰ-ਪੁਰੀ ਤੋਂ ਹੱਲਾ ਕਰ ਕੇ (ਸੰਸਾਰਕ

ਜੀਵਾਂ ਵਲ) ਆਈ ਹੈ। (ਪਰ) ਸਾਧ ਸੰਗਤਿ ਵਲ (ਤਾਂ ਇਹ ਮਾਇਆ) ਤੱਕ ਭੀ ਨਹੀਂ ਸਕਦੀ, (ਇਹ ਮਾਇਆ ਸਤਸੰਗੀਆਂ ਦੇ) ਪੈਰ ਮਲ ਮਲ ਕੇ ਧੋਂਦੀ ਹੈ। ੧।

ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ, ਜੋਗ-ਸਾਧਨ ਕਰਨ ਵਾਲੇ ਸਾਧੂ, ਜੱਖੂ, ਕਿੰਨਰ, ਮਨੁੱਖ-ਇਹਨਾਂ ਸਭਨਾਂ ਦੇ ਗਲ ਨਾਲ ਮਾਇਆ ਚੰਬੜੀ ਰਹਿੰਦੀ ਹੈ। ਪਰ, ਹੇ ਨਾਨਕ ! ਆਪਣੇ ਦਾਸਾਂ ਦਾ ਪੱਖ ਉਸ ਪ੍ਰਭੂ ਨੇ ਉਸ ਕਰਤਾਰ ਨੇ ਕੀਤਾ ਹੋਇਆ ਹੈ ਜਿਸ ਦੇ ਦਰ ਤੇ ਇਹੋ ਜਿਹੀਆਂ (ਇਸ ਮਾਇਆ ਜਿਹੀਆਂ) ਕ੍ਰੋੜਾਂ ਹੀ ਦਾਸੀਆਂ ਹਨ। ੨। ੧੨। ੨੧।

ਗੁਜਰੀ ਮਹਲਾ ੫ ॥ ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ॥ ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥ ੧ ॥ ਜਾ ਤੇ ਘਾਲ ਨਾ ਬਿਰਥੀ ਜਾਈਐ॥ ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥ ੧ ॥ ਰਹਾਉ ॥ ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭੁ ਪਾਈਐ ॥ ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ॥੨॥੧੩॥੨੨॥ [ਪੰਨਾ ੫੦੦]

ਪਦ ਅਰਥ :- ਅਪਜਸੁ—ਬਦਨਾਮੀ। ਜਗਿ—ਜਗਤ ਵਿਚ। ਕੀਰਤਿ—ਸੋਭਾ। ਬੈਸਣੁ—ਬੈਠਣ ਲਈ ਥਾਂ। ਤ੍ਰਾਸ—ਸਹਮ। ਸੇਤੀ—ਨਾਲ। ਘਰਿ—ਪ੍ਰਭੂ-ਚਰਨਾਂ ਵਿਚ। ੧। ਜਾ ਤੇ—ਜਿਸ ਦੀ ਬਰਕਤਿ ਨਾਲ। ਘਾਲ—ਮੋਹਨਤ। ਬਿਰਥੀ—ਵਿਅਰਥ। ਮਨਿ—ਮਨ ਵਿਚ। ਤਨਿ—ਹਿਰਦੇ ਵਿਚ। ੧। ਰਹਾਉ।

ਮੋਹਿ—ਮੈਂ। ਪ੍ਰਭ—ਹੇ ਪ੍ਰਭੂ ! ਰੰਗਿ—ਪ੍ਰੇਮ-ਰੰਗ ਵਿਚ। ਦਾਸਹ—ਦਾਸਾਂ ਦੀ। ਪੈਜ—ਇੱਜ਼ਤ। ੨।

ਅਰਥ :- ਹੇ ਭਾਈ ! ਅੱਠੇ ਪਹਰ ਆਪਣੇ ਪ੍ਰਭੂ ਦਾ ਸਿਮਰਨ ਕਰਦੇ ਰਹੋ। ਹੇ ਭਾਈ ! ਮਨ ਵਿਚ ਹਿਰਦੇ ਵਿਚ ਸਦਾ ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ। ੧। ਰਹਾਉ।

(ਹੇ ਭਾਈ ! ਸਿਮਰਨ ਦੀ ਬਰਕਤਿ ਨਾਲ ਮਨੁੱਖ ਦੀ ਪਹਿਲੀ) ਬਦਨਾਮੀ ਮਿਟ ਜਾਂਦੀ ਹੈ, ਜਗਤ ਵਿਚ ਸੋਭਾ ਹੋਣ ਲੱਗ ਪੈਂਦੀ ਹੈ, ਤੇ ਪਰਮਾਤਮਾ ਦੀ ਦਰਗਾਹ ਵਿਚ ਬੈਠਣ ਲਈ ਥਾਂ ਮਿਲ ਜਾਂਦਾ ਹੈ। (ਹੇ ਭਾਈ ! ਸਿਮਰਨ ਦੀ ਸਹਾਇਤਾ ਨਾਲ) ਮੌਤ ਦਾ ਸਹਮ ਇਕ ਖਿਨ ਵਿਚ ਮੁੱਕ ਜਾਂਦਾ ਹੈ, ਸੁਖ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਪਹੁੰਚ ਜਾਈਦਾ ਹੈ। ੧।

ਹੇ ਨਾਨਕ ! (ਆਖ—) ਹੇ ਦੀਨਾਂ ਦੇ ਦੁੱਖ ਨਾਸ ਕਰਨ ਵਾਲੇ ਪ੍ਰਭੂ ! ਮੈਂ ਤੇਰੀ

ਸਰਨ ਆਇਆ ਹਾਂ । ਜੋ ਕੁਝ ਤੂੰ ਆਪ ਦੇਂਦਾ ਹੈਂ ਜੀਵਾਂ ਨੂੰ ਉਹੀ ਕੁਝ ਮਿਲ ਸਕਦਾ ਹੈ । ਤੇਰੇ ਦਾਸ ਤੇਰੇ ਸੌਣੇ ਕੋਮਲ ਚਰਨਾਂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਤੂੰ ਆਪਣੇ ਦਾਸਾਂ ਦੀ ਇੱਜ਼ਤ ਆਪ ਰੱਖਦਾ ਹੈਂ । ੨ । ੧੩ । ੨੨ ।

ਗੁਜਰੀ ਮਹਲਾ ੫ ॥ ਬਿਸੰਭਰ ਜੀਅਨ ਕੇ ਦਾਤਾ ਭਗਤਿ ਭਰੇ
ਭੰਡਾਰ ॥ ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥੧॥
ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥ ਸਗਲ ਜੀਅ ਜਾ ਕਉ ਆਰਾਧਿਹਿ
ਤਾਹੁ ਕਉ ਤੂੰ ਜਾਚੁ ॥੧॥ ਰਹਾਉ ॥ ਨਾਨਕ ਸਰਣਿ ਤੁਮਾਰੀ ਕਰਤੇ ਤੂੰ ਪ੍ਰਭ
ਪ੍ਰਾਨ ਅਧਾਰ ॥ ਹੋਇ ਸਹਾਈ ਜਿਸੁ ਤੂੰ ਰਾਖਿਹਿ ਤਿਸੁ ਕਹਾ ਕਰੇ ਸੰਸਾਰ
॥੨॥੧੪॥੨੩॥ [ਪੰਨਾ ੫੦੦]

ਪਦ ਅਰਥ :- ਬਿਸੰਭਰ—[ਕਿੜਕ—ਜਗਤ । ਭਰ—ਪਾਲਣ ਵਾਲਾ] ਸਾਰੇ ਸੰਸਾਰ ਨੂੰ ਪਾਲਣ ਵਾਲਾ । ਕੋ—ਨਾ । ਭੰਡਾਰ—ਖਜ਼ਾਨੇ । ਜਾ ਕੀ—ਜਿਸ (ਪਰਮਾਤਮਾ) ਦੀ । ਨਿਫਲ—ਵਿਅਰਥ । ਉਧਾਰ—ਪਾਰ-ਉਤਾਰਾ ।

ਮਨ—ਹੇ ਮਨ ! ਸੰਗਿ—ਨਾਲ । ਰਾਚੁ—ਮਸਤ ਰਹੁ । ਜਾ ਕਉ—ਜਿਸ (ਪਰਮਾਤਮਾ) ਨੂੰ । ਤਾਹੁ ਕਉ—ਉਸ ਨੂੰ ਹੀ । ਜਾਚੁ—ਮੰਗ । ੧ । ਰਹਾਉ ।

ਕਰਤੇ—ਹੇ ਕਰਤਾਰ ! ਪ੍ਰਾਨ ਅਧਾਰ—ਜਿੰਦ ਦਾ ਆਸਰਾ । ਸਹਾਈ—ਮਦਦਗਾਰ । ਕਹਾ ਕਰੇ—ਕੀਹ ਵਿਗਾੜ ਸਕਦਾ ਹੈ ? ੨ ।

ਅਰਥ :- ਹੇ ਮੇਰੇ ਮਨ ! ਜਿਸ ਨੂੰ (ਸੰਸਾਰ ਦੇ) ਸਾਰੇ ਜੀਵ ਆਰਾਧਦੇ ਹਨ, ਤੂੰ ਉਸ ਦੇ ਸੌਣੇ ਕੋਮਲ ਚਰਨਾਂ ਨਾਲ ਪਿਆਰ ਕਰਿਆ ਕਰ, ਤੂੰ ਉਸ ਦੇ ਹੀ ਦਰ ਤੋਂ ਮੰਗਿਆ ਕਰ । ੧ । ਰਹਾਉ ।

ਹੇ ਮਨ ! ਉਹ ਪਰਮਾਤਮਾ ਸਾਰੇ ਸਗਤ ਨੂੰ ਪਾਲਣ ਵਾਲਾ ਹੈ, ਉਹ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਸ ਦੇ ਖਜ਼ਾਨੇ ਭਗਤੀ (ਦੇ ਧਨ) ਨਾਲ ਭਰੇ ਪਏ ਹਨ । ਉਸ ਪਰਮਾਤਮਾ ਦੀ ਕੀਤੀ ਹੋਈ ਸੇਵਾ ਭਗਤੀ ਵਿਅਰਥ ਨਹੀਂ ਜਾਂਦੀ, (ਸੇਵਾ-ਭਗਤੀ ਕਰਨ ਵਾਲੇ ਦਾ) ਉਹ ਇਕ ਖਿਨ ਵਿਚ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ ।

ਹੇ ਨਾਨਕ ! (ਆਖ—) ਹੇ ਕਰਤਾਰ ! ਹੇ ਪ੍ਰਭੂ ! ਮੈਂ ਤੇਰੀ ਸਰਨ ਆਇਆ ਹਾਂ, ਤੂੰ ਹੀ ਮੇਰੀ ਜਿੰਦ ਦਾ ਆਸਰਾ ਹੈਂ । ਮਦਦਗਾਰ ਬਣ ਕੇ ਜਿਸ ਮਨੁੱਖ ਦੀ ਤੂੰ ਰਾਖੀ ਕਰਦਾ ਹੈਂ, ਸਾਰਾ ਜਗਤ (ਭੀ ਜੇ ਉਸ ਦਾ ਵੈਰੀ ਬਣ ਜਾਏ ਤਾਂ) ਉਸ ਦਾ ਕੁਝ ਭੀ ਵਿਗਾੜ ਨਹੀਂ ਸਕਦਾ । ੨ । ੧੪ । ੨੩ ।

ਗੁਜਰੀ ਮਹਲਾ ੫ ॥ ਜਨ ਕੀ ਪੈਜ ਸਵਾਰੀ ਆਪ ॥ ਹਰਿ ਹਰਿ
ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪੁ ॥੧॥ ਰਹਾਉ ॥ ਹਰਿ
ਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥ ਮਿਟੀ ਬਿਆਧਿ
ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥ ੧ ॥ ਅੰਗੀਕਾਰੁ ਕੀਓ ਮੇਰੈ
ਕਰਤੈ ਗੁਰ ਪੂਰੇ ਕੀ ਵਡਿਆਈ ॥ ਅਬਿਚਲ ਨੀਵ ਧਰੀ ਗੁਰ ਨਾਨਕ
ਨਿਤ ਨਿਤ ਚੜੈ ਸਵਾਈ ॥੨॥੧੫॥੨੪॥ [ਪੰਨਾ ੫੦੦]

ਪਦ ਅਰਥ :- ਪੈਜ-ਇੱਜ਼ਤ । ਸਵਾਰੀ-ਕਾਇਮ ਰੱਖੀ, ਵਧਾਈ । ਗੁਰਿ-ਗੁਰੂ
ਨੇ । ਅਵਖਧੁ-ਦਵਾਈ । ਸਭੁ-ਸਾਰਾ । ੧ । ਰਹਾਉ ।

ਪਰਮੇਸਰਿ-ਪਰਮੇਸਰ ਨੇ । ਧਾਰਿ-ਧਾਰ ਕੇ । ਬਿਆਧਿ-ਰੋਗ, ਬੀਮਾਰੀ ।
ਬੀਚਾਰਿ-ਬੀਚਾਰੇ, ਵਿਚਾਰੇ, ਸੋਚ-ਮੰਡਲ ਵਿਚ ਟਿਕਾਏ । ੧ ।

ਅੰਗੀਕਾਰੁ ਕੀਓ-ਆਪਣੇ ਨਾਲ ਮਿਲਾਇਆ, ਆਪਣੇ ਚਰਨਾਂ ਵਿਚ ਜੋੜਿਆ ।
ਕਰਤੈ-ਕਰਤਾਰ ਨੇ । ਅਬਿਚਲ-ਕਦੇ ਨਾਂਹ ਹਿੱਲਣ ਵਾਲੀ । ਨੀਵ-ਨੀਂਹ । ਗੁਰ ਧਰੀ
ਨੀਵ-ਗੁਰੂ ਦੀ ਰੱਖੀ ਹੋਈ ਨੀਂਹ । ਚੜੈ ਸਵਾਈ-ਵਧਦੀ ਹੈ । ੨ ।

ਅਰਥ :- ਹੇ ਭਾਈ ! ਪਰਮਾਤਮਾ ਆਪਣੇ ਸੇਵਕ ਦੀ ਇੱਜ਼ਤ ਆਪ ਵਧਾਂਦਾ
ਹੈ । (ਪਰਮਾਤਮਾ ਦਾ ਨਾਮ ਦਵਾਈ ਹੈ) ਗੁਰੂ ਨੇ ਜਿਸ ਮਨੁੱਖ ਨੂੰ ਹਰਿ-ਨਾਮ ਦੀ ਦਵਾਈ
ਦੇ ਦਿੱਤੀ, ਉਸ ਦਾ ਹਰੇਕ ਕਿਸਮ ਦਾ ਤਾਪ (ਦੁੱਖ-ਕਲੇਸ਼) ਦੂਰ ਹੋ ਗਿਆ । ੧ । ਰਹਾਉ ।

(ਕਮਜ਼ੋਰ-ਦਿਲ ਲੋਕ ਦੇਵੀ ਦੀ ਪੂਜਾ ਨੂੰ ਤੁਰ ਪੈਂਦੇ ਹਨ, ਪਰ ਵੇਖੋ ! (ਪਰਮਾਤਮਾ
ਨੇ ਮੋਹਰ ਕਰ ਕੇ ਹਰਿ ਗੋਬਿੰਦ (ਜੀ) ਨੂੰ ਆਪ (ਚੇਚਕ ਦੇ ਤਾਪ ਤੋਂ) ਬਚਾ ਲਿਆ ।
ਪਰਮਾਤਮਾ ਦੇ ਗੁਣਾਂ ਨੂੰ ਮਨ ਵਿਚ ਟਿਕਾ ਕੇ ਹਰੇਕ ਰੋਗ ਦੂਰ ਹੋ ਜਾਂਦਾ ਹੈ, ਸਾਰੇ ਸੁਖ
ਹੀ ਸੁਖ ਪ੍ਰਾਪਤ ਹੋ ਜਾਂਦੇ ਹਨ । ੧ ।

ਹੇ ਨਾਨਕ ! (ਆਖ-) ਮੇਰੇ ਕਰਤਾਰ ਨੇ (ਡੋਲਣ ਤੋਂ ਬਚਾ ਕੇ ਮੈਨੂੰ) ਆਪਣੇ
ਚਰਨਾਂ ਵਿਚ ਜੋੜੀ ਰੱਖਿਆ-ਇਹ ਸਾਰੀ ਪੂਰੇ ਗੁਰੂ ਦੀ ਵਡਿਆਈ (ਦਾ ਸਦਕਾ)
ਸੀ । ਗੁਰੂ ਦੀ ਰੱਖੀ ਹੋਈ ਹਰਿ-ਨਾਮ ਸਿਮਰਨ ਦੀ ਨੀਂਹ ਕਦੇ ਡੋਲਣ ਵਾਲੀ ਨਹੀਂ
ਹੈ । (ਇਹ ਨੀਂਹ ਜਿਸ ਹਿਰਦੇ-ਧਰਤੀ ਵਿਚ ਰੱਖੀ ਜਾਂਦੀ ਹੈ, ਉਥੇ) ਸਦਾ ਹੀ ਵਧਦੀ
ਜਾਂਦੀ ਹੈ । ੨ । ੧੫ । ੨੪ ।

ਨੋਟ ! ਸ਼ਬਦ ਦਾ ਕੇਂਦਰੀ ਭਾਵ 'ਰਹਾਉ' ਵਾਲੀ ਤੁਕ ਵਿਚ ਹੈ ਕਿ ਪ੍ਰਭੂ ਦਾ
ਨਾਮ ਸਾਰੇ ਰੋਗਾਂ ਦਾ ਦੂਰ ਕਰਨ ਵਾਲਾ ਹੈ । ਇਸ ਅਸੂਲ ਦੀ ਪ੍ਰੋਢਤਾ ਕਰਨ ਲਈ
ਮਿਸਾਲ ਵਜੋਂ ਗੁਰੂ ਹਰਿ ਗੋਬਿੰਦ ਸਾਹਿਬ ਦੇ ਅਰੋਗ ਹੋ ਜਾਣ ਦਾ ਜ਼ਿਕਰ ਕੀਤਾ ਹੈ ।

ਚੇਚਕ (ਮਾਤਾ ਦੀ ਬੀਮਾਰੀ) ਤੋਂ ਬਚਣ ਲਈ ਆਂਢ ਗੁਆਂਢ ਤੋਂ ਦੇਵੀ ਪੂਜਣ ਦੀ ਪ੍ਰੇਰਨਾ ਹੋ ਰਹੀ ਸੀ, ਜੋ ਗੁਰੂ ਅਰਜਨ ਸਾਹਿਬ ਨੂੰ ਪੌਹ ਨ ਸਕੀ। ਇਹ ਸ਼ਬਦ ਅਜੇਹੀ ਬਿਪਤਾ ਸਮੇਂ ਰਾਹਬਰੀ ਵਜੋਂ ਹੈ।

ਦੂਜਰੀ ਮਹਲਾ ੫ ॥ ਕਬਹੂ ਹਰਿ ਸਿਉ ਚੀਤੁ ਨ ਲਾਇਓ ॥ ਧੰਧਾ ਕਰਤ ਬਿਹਾਨੀ ਅਉਧਹਿ ਗੁਣਨਿਧਿ ਨਾਮੁ ਨ ਗਾਇਓ ॥ ੧ ॥ ਰਹਾਉ ॥ ਕਉਡੀ ਕਉਡੀ ਜੋਰਤ ਕਪਟੇ ਅਨਿਕ ਜੁਗਤਿ ਕਰ ਧਾਇਓ ॥ ਬਿਸਰਤ ਪ੍ਰਭ ਕੇਤੇ ਦੁਖ ਗਨੀਅਹਿ ਮਹਾ ਮੋਹਨੀ ਖਾਇਓ ॥ ੧ ॥ ਕਰਹੁ ਅਨੁਗ੍ਰਹੁ ਸੁਆਮੀ ਮੇਰੇ ਗਨਹੁ ਨ ਮੋਹਿ ਕਮਾਇਓ ॥ ਗੋਬਿੰਦ ਦਇਆਲ ਕ੍ਰਿਪਾਲ ਸੁਖ ਸਾਗਰ ਨਾਨਕ ਹਰਿ ਸਰਣਾਇਓ ॥ ੨ ॥ ੧੬ ॥ ੨੫ ॥ [ਪੰਨਾ ੫੦੧]

ਨੋਟ ! ਲਫਜ਼ 'ਲਾਇਓ, ਗਾਇਓ' ਆਦਿਕ ਭੂਤਕਾਲ ਨੂੰ ਵਰਤਮਾਨ ਕਾਲ ਵਿਚ ਸਮਝਣਾ ਹੈ।

ਪਦ ਅਰਥ :- ਕਬ ਹੂ—ਕਦੇ ਭੀ। ਸਿਉ—ਨਾਲ। ਨ ਲਾਇਓ—ਨਹੀਂ ਜੋੜਿਆ। ਬਿਹਾਨੀ—ਬੀਤ ਗਈ। ਅਉਧਹਿ—ਉਮਰ। ਗੁਣਿ ਨਿਧਿ ਨਾਮੁ—ਸਾਰੇ ਗੁਣਾਂ ਦੇ ਖਜ਼ਾਨੇ ਹਰੀ ਦਾ ਨਾਮ। ੧। ਰਹਾਉ।

ਜੋਰਤ—ਜੋੜਦਿਆਂ, ਇਕੱਠੀ ਕਰਦਿਆਂ। ਕਪਟੇ—ਧੋਖੇ ਨਾਲ। ਜੁਗਤਿ—ਢੰਗ। ਧਾਇਓ—ਭਟਕਦਾ ਫਿਰਿਆ। ਕੇਤੇ—ਕਿਤਨੇ ਕੁ? ਗਨੀਅਹਿ—ਗਿਣੇ ਜਾ ਸਕਦੇ ਹਨ। ਮਹਾ ਮੋਹਨੀ—ਮਨ ਨੂੰ ਠੱਗਣ ਵਾਲੀ ਸਭ ਤੋਂ ਵੱਡੀ (ਮਾਇਆ)। ਖਾਇਓ—ਆਤਮਕ ਜੀਵਨ ਨੂੰ ਖਾ ਗਈ। ੧।

ਅਨੁਗ੍ਰਹੁ—ਕਿਰਪਾ। ਸੁਆਮੀ—ਹੇ ਸੁਆਮੀ! ਗਨਹੁ ਨ—ਨਾਹ ਵਿਚਾਰੋ, ਨਾਹ ਗਿਣੋ। ਮੋਹਿ ਕਮਾਇਓ—ਮੇਰੇ ਕੀਤੇ ਕਰਮਾਂ ਨੂੰ। ੨।

ਅਰਥ :- (ਹੇ ਭਾਈ! ਮਾਇਆ-ਮੋਹਿਆ ਜੀਵ) ਕਦੇ ਆਪਣਾ ਮਨ ਪਰਮਾਤਮਾ (ਦੇ ਚਰਨਾਂ) ਨਾਲ ਨਹੀਂ ਜੋੜਦਾ। (ਮਾਇਆ ਦੀ ਖ਼ਾਤਰ) ਦੋੜ-ਭੱਜ ਕਰਦਿਆਂ (ਇਸ ਦੀ) ਉਮਰ ਗੁਜ਼ਰ ਜਾਂਦੀ ਹੈ ਸਾਰੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਨਹੀਂ ਜਪਦਾ। ੧। ਰਹਾਉ।

ਠੱਕੀ ਨਾਲ ਇਕ ਇਕ ਕੋਡੀ ਕਰ ਕੇ ਮਾਇਆ ਇਕੱਠੀ ਕਰਦਾ ਰਹਿੰਦਾ ਹੈ ਅਨੇਕਾਂ ਢੰਗ ਵਰਤ ਕੇ ਮਾਇਆ ਦੀ ਖ਼ਾਤਰ ਦੋੜਿਆ ਫਿਰਦਾ ਹੈ। ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਇਸ ਨੂੰ ਅਨੇਕਾਂ ਹੀ ਦੁੱਖ ਆ ਵਾਪਰਦੇ ਹਨ। ਮਨ ਨੂੰ ਮੋਹ ਲੈਣ

ਵਾਲੀ ਪ੍ਰਬਲ ਮਾਇਆ ਇਸ ਦੇ ਆਤਮਕ ਜੀਵਨ ਨੂੰ ਖਾ ਜਾਂਦੀ ਹੈ ।੧।

ਹੇ ਨਾਨਕ ! (ਆਖ-) ਹੇ ਗੋਬਿੰਦ ! ਹੇ ਦਇਆਲ ! ਹੇ ਕ੍ਰਿਪਾਲ ! ਹੇ ਸੁਖਾਂ ਦੇ ਸਮੁੰਦਰ ! ਹੇ ਹਰੀ ! ਮੈਂ ਤੇਰੀ ਸਰਨ ਆਇਆ ਹਾਂ । ਹੇ ਮੇਰੇ ਮਾਲਕ ! ਮੇਰੇ ਉਤੇ ਮੋਹਰ ਕਰ, ਮੇਰੇ ਕੀਤੇ ਕਰਮਾਂ ਵਲ ਧਿਆਨ ਨਾਂਹ ਕਰੀਂ ।੨।੧੬।੨੫।

ਗੁਜਰੀ ਮਹਲਾ ੫॥ ਰਸਨਾ ਰਾਮ ਰਾਮ ਰਵੰਤ ॥ ਛੋਡਿ ਆਨਬਿਉ-
ਹਾਰ ਮਿਥਿਆ ਭਜੁ ਸਦਾ ਭਗਵੰਤ॥੧॥ ਰਹਾਉ॥ ਨਾਮੁ ਏਕੁ ਅਧਾਰੁ ਭਗਤਾ
ਈਤ ਆਗੈ ਟੇਕ ॥ ਕਰਿ ਕ੍ਰਿਪਾ ਗੋਬਿੰਦ ਦੀਆ ਗੁਰ ਗਿਆਨੁ ਬੁਧਿ
ਬਿਬੇਕ ॥੧॥ ਕਰਣ ਕਾਰਣ ਸਮੂਥ ਸ੍ਰੀਧਰ ਸਰਣਿ ਤਾ ਕੀ ਗਹੀ ॥ ਮੁਕਤਿ
ਜੁਗਤਿ ਰਵਾਲ ਸਾਧੂ ਨਾਨਕ ਹਰਿ ਨਿਧਿ ਲਹੀ॥੨॥੧੭॥੨੬॥ [ਪੰਨਾ ੫੦੧

ਪਦ ਅਰਥ :-ਰਸਨਾ-ਜੀਭ (ਨਾਲ) । ਰਵੰਤ-ਜਪਦਾ ਰਹੁ । ਛੋਡਿ-ਛੱਡ ਕੇ ।
ਮਿਥਿਆ-ਬੂਠੇ, ਨਾਸਵੰਤ । ਆਨ-ਹੋਰ । ਭਗਵੰਤ-ਭਗਵਾਨ ।੧। ਰਹਾਉ ।

ਆਧਾਰੁ-ਆਸਰਾ । ਈਤ-ਇਸ ਲੋਕ ਵਿਚ । ਆਗੈ-ਪਰਲੋਕ ਵਿਚ । ਟੇਕ-
ਸਹਾਰਾ । ਗੋਬਿੰਦ-ਹੇ ਗੋਬਿੰਦ ! ਗਿਆਨੁ-ਆਤਮਕ ਜੀਵਨ ਦੀ ਸੂਝ । ਬਿਬੇਕ ਬੁਧਿ-
ਚੰਗੇ ਮੰਦੇ ਕਰਮ ਦੀ ਪਰਖ ਕਰ ਸਕਣ ਵਾਲੀ ।੧।

ਕਰਣ-ਜਗਤ । ਕਾਰਣ-ਮੂਲ । ਸਮੂਥ-ਸਾਰੀਆਂ ਤਾਕਤਾਂ ਵਾਲਾ । ਸ੍ਰੀਧਰ-
ਲੱਛਮੀ-ਪਤੀ । ਤਾ ਕੀ-ਉਸ (ਹਟੀ) ਦੀ । ਗਹੀ-ਫੜੀ । ਮੁਕਤਿ ਜੁਗਤਿ-ਮਾਇਆ ਦੇ
ਮੋਹ ਤੋਂ ਖਲਾਸੀ ਦਾ ਵਸੀਲਾ । ਰਵਾਲ ਸਾਧੂ-ਗੁਰੂ ਦੀ ਚਰਨ-ਧੂੜ । ਨਿਧਿ-ਖਜ਼ਾਨਾ ।
ਲਹੀ-ਲੱਭਾ ।੨।

ਅਰਥ:-ਹੇ ਭਾਈ! ਆਪਣੀ ਜੀਭ ਨਾਲ ਸਦਾ ਪਰਮਾਤਮਾ ਦਾ ਸਿਮਰਨ ਕਰਦਾ
ਰਹੁ । ਹੋਰ ਬੂਠੇ ਵਿਹਾਰਾਂ (ਦੇ ਮੋਹ) ਨੂੰ ਛੱਡ ਕੇ ਸਦਾ ਭਗਵਾਨ ਦਾ ਭਜਨ ਕਰਿਆ ਕਰ
।੧। ਰਹਾਉ ।

ਹੇ ਗੋਬਿੰਦ ! ਜਿਨ੍ਹਾਂ ਆਪਣੇ ਭਗਤਾਂ ਨੂੰ ਤੂੰ ਕਿਰਪਾ ਕਰ ਕੇ ਗੁਰੂ ਦਾ ਗਿਆਨ
ਬਖਸ਼ਿਆ ਹੈ, ਤੇ ਚੰਗੇ ਮੰਦੇ ਦੀ ਪਰਖ ਕਰ ਸਕਣ ਵਾਲੀ ਅਕਲ ਦਿੱਤੀ ਹੈ, ਤੇਰਾ ਨਾਮ
ਹੀ ਉਹਨਾਂ ਦੀ ਜ਼ਿੰਦਗੀ ਦਾ ਆਸਰਾ ਬਣ ਗਿਆ ਹੈ, ਇਸ ਲੋਕ ਤੇ ਪਰਲੋਕ ਵਿਚ
ਉਹਨਾਂ ਨੂੰ ਤੇਰਾ ਹੀ ਸਹਾਰਾ ਹੈ ।੧।

ਹੇ ਨਾਨਕ ! (ਆਖ-) ਮਾਇਕ ਬੰਧਨਾਂ ਤੋਂ ਖਲਾਸੀ ਪਾਣ ਦਾ ਵਸੀਲਾ(ਸਿਰਫ)
ਗੁਰੂ ਦੀ ਚਰਨ-ਧੂੜ ਹੈ, ਗੁਰੂ ਦੀ ਸਰਨ ਪੈਣ ਵਾਲੇ ਨੇ ਹੀ ਪਰਮਾਤਮਾ ਦਾ ਨਾਮ-
ਖਜ਼ਾਨਾ ਹਾਸਲ ਕੀਤਾ ਹੈ, ਤੇ, ਉਸ ਪਰਮਾਤਮਾ ਦੀ ਸਰਨ ਲਈ ਹੈ ਜੋ ਸਾਰੇ ਜਗਤ
ਦਾ ਮੂਲ ਹੈ ਜੋ ਸਭ ਤਾਕਤਾਂ ਦਾ ਮਾਲਕ ਹੈ, ਜੋ ਲੱਖਮੀ ਦਾ ਪਤੀ ਹੈ ।੨।੧੭।੨੧।

ਗੁਜਰੀ ਮਹਲਾ ੫ ਘਰੁ ੪ ਚਉਪਦੇ

੧ ਓ ਸਤਿਗੁਰਪ੍ਰਸਾਦਿ ॥ ਛਾਡਿ ਸਗਲ ਸਿਆਣਪਾ ਸਾਧ ਸਰਣੀ
ਆਉ ॥ ਪਾਰਬ੍ਰਹਮ ਪਰਮੇਸਰੋ ਪ੍ਰਭੂ ਕੇ ਗੁਣ ਗਾਉ ॥ ੧ ॥ ਰੇ ਚਿਤ ਚਰਣ
ਕਮਲ ਅਰਾਧਿ ॥ ਸਰਬ ਸੂਖ ਕਲਿਆਣ ਪਾਵਹਿ ਮਿਟੈ ਸਗਲ ਉਪਾਧਿ ॥
੧ ॥ ਰਹਾਉ ॥ ਮਾਤ ਪਿਤਾ ਸੁਤ ਮੀਤ ਭਾਈ ਤਿਸੁ ਬਿਨਾ ਨਹੀ ਕੋਇ ॥
ਈਤ ਉਤ ਜੀਅ ਨਾਲਿ ਸੰਗੀ ਸਰਬ ਰਵਿਆ ਸੋਇ ॥ ੨ ॥ ਕੋਟਿ ਜਤਨ
ਉਪਾਵ ਮਿਥਿਆ ਕਛੁ ਨਾ ਆਵੈ ਕਾਮਿ ॥ ਸਰਣਿ ਸਾਧੂ ਨਿਰਮਲਾ ਗਤਿ
ਹੋਇ ਪ੍ਰਭ ਕੈ ਨਾਮਿ ॥ ੩ ॥ ਅਗਮ ਦਇਆਲ ਪ੍ਰਭੂ ਉਚਾ ਸਰਣਿ ਸਾਧੂ
ਜੋਗੁ ॥ ਤਿਸੁ ਪਰਾਪਤਿ ਨਾਨਕਾ ਜਿਸੁ ਲਿਖਿਆ ਧੁਰਿ ਸੰਜੋਗੁ ॥ ੪ ॥
੧ ॥ ੨੭ ॥ [ਪੰਨਾ ੫੦੧]

ਚਉਪਦੇ—ਚਾਰ ਬੰਦਾਂ ਵਾਲੇ ਸ਼ਬਦ ।

ਪਦ ਅਰਥ :- ਸਗਲ—ਸਾਰੀਆਂ । ਸਾਧ—ਗੁਰੂ । ੧ ।

ਚਰਣ ਕਮਲ—ਸੋਹਣੇ ਕੌਮਲ ਚਰਨ (ਕੌਲ ਫੁੱਲ ਵਰਗੇ) । ਉਪਾਧਿ—ਰੋਗ । ੧।
ਰਹਾਉ ।

ਸੁਤ—ਪੁੱਤਰ । ਈਤ ਉਤ—ਇਸ ਲੋਕ ਤੇ ਪਰਲੋਕ ਵਿਚ । ਜੀਅ ਨਾਲਿ—ਜਿੰਦ ਦੇ
ਨਾਲ । ਰਵਿਆ—ਵਿਆਪਕ । ੨।

ਕੋਟਿ—ਕੋੜਾਂ । ਮਿਥਿਆ—ਵਿਆਰਥ । ਕਾਮਿ—ਕੰਮ ਵਿਚ । ਨਿਰਮਲਾ—ਪਵਿਤ੍ਰ ।
ਗਤਿ—ਉੱਚੀ ਆਤਮਕ ਅਵਸਥਾ । ਨਾਮਿ—ਨਾਮ ਵਿਚ ਜੁੜਿਆਂ । ੩ ।

ਅਗਮ—ਅਪਹੁੰਚ । ਸਰਣਿ ਸਾਧੂ ਜੋਗੁ—ਗੁਰਮੁਖਾਂ ਨੂੰ ਆਪਣੀ ਸਰਨ ਵਿਚ ਰੱਖਣ
ਦੀ ਸਮਰਥਾ ਵਾਲਾ । ਜਿਸੁ ਲਿਖਿਆ—ਜਿਸ ਦੇ ਮੱਥੇ ਉੱਤੇ ਲਿਖਿਆ । ਧੁਰਿ—ਧੁਰ
ਵਰਗਾਹ ਤੋਂ । ਸੰਜੋਗੁ—ਮਿਲਾਪ । ੪ ।

ਅਰਥ :- ਹੇ ਮੇਰੇ ਮਨ ! ਪਰਮਾਤਮਾ ਦੇ ਸੋਹਣੇ ਕੌਮਲ ਚਰਨਾਂ ਦੀ ਆਰਾਧਨਾ
ਕਰਿਆ ਕਰ, ਸਾਰੇ ਸੁਖ ਆਨੰਦ ਹਾਸਲ ਕਰ ਲਏਂਗਾ, (ਸਿਮਰਨ ਦੀ ਬਰਕਤਿ ਨਾਲ)
ਹਰੇਕ ਰੋਗ ਮਿਟ ਜਾਂਦਾ ਹੈ । ੧। ਰਹਾਉ ।

(ਹੇ ਮਨ ! ਜੀਵਨ-ਜੁਗਤਿ ਪ੍ਰਾਪਤ ਕਰਨ ਵਾਸਤੇ ਆਪਣੀਆਂ ਸਾਰੀਆਂ ਸਿਆ-
ਣਪਾਂ ਛੱਡ ਦੇਹ, ਗੁਰੂ ਦਾ ਆਸਰਾ ਲੈ (ਗੁਰੂ ਦੀ ਸਿੱਖਿਆ ਉੱਤੇ ਤੁਰ ਕੇ) ਪਰਮੇਸਰ
ਪਾਰਬ੍ਰਹਮ ਪ੍ਰਭੂ ਦੇ ਗੁਣ ਗਾਂਦਾ ਰਿਹਾ ਕਰ । ੧ ।

ਹੇ ਮਨ ! ਮਾਂ, ਪਿਉ, ਪੁੱਤਰ, ਮਿੱਤਰ, ਭਰਾ—ਪਰਮਾਤਮਾ ਤੋਂ ਬਿਨਾ ਕੋਈ ਭੀ

(ਨਾਲ ਨਿਭਣ ਵਾਲਾ ਸਾਥੀ) ਨਹੀਂ ਹੈ। ਜੇਹੜਾ ਪਰਮਾਤਮਾ ਸਾਰੀ ਸ੍ਰਿਸ਼ਟੀ ਵਿਚ ਵਿਆਪਕ ਹੈ ਉਹੀ ਇਸ ਲੋਕ ਤੇ ਪਰਲੋਕ ਵਿਚ ਜਿੰਦ ਦੇ ਨਾਲ ਰਹਿਣ ਵਾਲਾ ਸਾਥੀ ਹੈ। ੨।

(ਹੇ ਮਨ ! ਆਤਮਕ ਪਵਿਤ੍ਰਤਾ ਵਾਸਤੇ ਗੁਰੂ ਦੀ ਸਰਨ ਤੋਂ ਬਿਨਾ ਹੋਰ) ਕੋੜਾਂ ਹੀ ਜਤਨ ਤੇ ਉਪਾਵ ਵਿਅਰਥ ਹਨ, (ਪਵਿਤ੍ਰਤਾ ਵਾਸਤੇ ਇਹਨਾਂ ਵਿਚੋਂ) ਕੋਈ ਭੀ ਕੰਮ ਨਹੀਂ ਆ ਸਕਦਾ। ਗੁਰੂ ਦੀ ਸਰਨ ਪਿਆਂ ਹੀ ਮਨੁੱਖ ਪਵਿਤ੍ਰ ਜੀਵਨ ਵਾਲਾ ਹੋ ਸਕਦਾ ਹੈ, ਪਰਮਾਤਮਾ ਦੇ ਨਾਮ ਵਿਚ ਜੁੜਿਆਂ ਹੀ ਉੱਚੀ ਆਤਮਕ ਅਵਸਥਾ ਬਣ ਸਕਦੀ ਹੈ। ੩।

ਹੇ ਨਾਨਕ ! (ਆਖ—) ਅਪਹੁੰਚ ਦਇਆਵਾਨ ਪਰਮਾਤਮਾ ਸਭ(ਵਿਅਕਤੀਆਂ) ਤੋਂ ਉੱਚਾ ਹੈ, ਗੁਰਮੁਖਾਂ ਨੂੰ ਆਪਣੀ ਸਰਨ ਵਿਚ ਰੱਖਣ (ਤੇ ਉਪਾਧੀਆਂ ਤੋਂ ਬਚਾਣ) ਦੀ ਸਮਰਥਾ ਵਾਲਾ ਹੈ। ਪਰ ਉਹ ਪਰਮਾਤਮਾ ਉਸੇ ਮਨੁੱਖ ਨੂੰ ਮਿਲ ਸਕਦਾ ਹੈ ਜਿਸ ਦੇ ਮੱਥੇ ਉੱਤੇ ਧੁਰ ਦਰਗਾਹ ਤੋਂ ਮਿਲਾਪ ਦਾ ਸੰਜੋਗ ਲਿਖਿਆ ਹੁੰਦਾ ਹੈ। ੪। ੧। ੨।

ਗੁਜਰੀ ਮਹਲਾ ੫ ॥ ਆਪਨਾ ਗੁਰੁ ਸੇਵਿ ਸਦ ਹੀ ਰਮਹੁ ਗੁਣ ਗੋਬਿੰਦ ਸਾਸਿ ਸਾਸਿ ਅਰਾਧਿ ਹਰਿ ਹਰਿ ਲਹਿ ਜਾਇ ਮਨ ਕੀ ਚਿੰਦ ॥

੧ ॥ ਮੇਰੇ ਮਨ ਜਾਪਿ ਪ੍ਰਭ ਕਾ ਨਾਉ ॥ ਸੁਖ ਸਹਜ ਅਨੰਦ ਪਾਵਹਿ ਮਿਲੀ ਨਿਰਮਲ ਥਾਉ ॥ ੧ ॥ ਰਹਾਉ ॥ ਸਾਧ ਸੰਗਿ ਉਧਾਰਿ ਇਹੁ ਮਨੁ ਆਠ ਪਹਰ ਆਰਾਧਿ ॥ ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਟੈ ਸਗਲ ਉਪਾਧਿ ॥ ੨ ॥ ਅਟਲ ਅਛੇਦ ਅਭੇਦ ਸੁਆਮੀ ਸਰਨਿ ਤਾ ਕੀ ਆਉ ॥ ਚਰਣ ਕਮਲ ਅਰਾਧਿ ਹਿਰਦੈ ਏਕ ਸਿਉ ਲਿਵ ਲਾਉ ॥ ੩ ॥ ਪਾਰਬ੍ਰਹਮਿ ਪ੍ਰਭਿ ਦਇਆ ਧਾਰੀ ਬਖਸਿ ਲੀਨੈ ਆਪਿ ॥ ਸਰਬ ਸੁਖ ਹਰਿਨਾਮੁ ਦੀਆ ਨਾਨਕ ਸੋ ਪ੍ਰਭੁ ਜਾਪਿ ॥ ੪ ॥ ੨ ॥ ੨੮ ॥ [ਪੰਨਾ ੫੦੧]

ਪਦ ਅਰਥ :- ਗੁਰੁ ਸੇਵਿ-ਗੁਰੂ ਦੀ ਸਰਨ ਪੈ ਕੇ। ਸਦ-ਸਦਾ। ਰਮਹੁ-ਚੇਤੇ ਕਰਦਾ ਰਹੁ। ਸਾਸਿ ਸਾਸਿ-ਹਰੇਕ ਸਾਹ ਦੇ ਨਾਲ। ਚਿੰਦ-ਚਿੰਤਾ। ੧।

ਸਹਜ-ਆਤਮਕ ਅਭੋਲਤਾ। ਮਿਲੀ-ਮਿਲਿਆ ਰਹੇਗਾ। ਨਿਰਮਲ-ਪਵਿਤ੍ਰ ਰੱਖਣ ਵਾਲਾ। ੧। ਰਹਾਉ।

ਸੰਗਿ-ਸੰਗਤਿ ਵਿਚ। ਉਧਾਰਿ-(ਵਿਕਾਰਾਂ ਤੋਂ) ਬਚਾ ਲੈ। ਉਪਾਧਿ-ਰੋਗ। ੨।

ਅਛੇਦ-ਅਵਿਨਾਸੀ। ਅਭੇਦ-ਭ੍ਰਿੰਘਾ, ਜਿਸ ਦਾ ਭੇਤ ਨਾ ਪਾਇਆ ਜਾ ਸਕੇ। ਲਿਵ-ਲਗਨ। ੩।

ਪਾਰਬ੍ਰਹਮਿ—ਪਾਰਬ੍ਰਹਮ ਨੇ । ਪ੍ਰਭਿ—ਪ੍ਰਭੂ ਨੇ । ਨਾਨਕ—ਹੇ ਨਾਨਕ ! ੪ ।

ਅਰਥ :-ਹੇ ਮੇਰੇ ਮਨ ! ਪਰਮਾਤਮਾ ਦਾ ਨਾਮ ਜਪਦਾ ਰਹੁ (ਸਿਮਰਨ ਦੀ ਬਰਕਤਿ ਨਾਲ) ਸੁਖ, ਆਤਮਕ ਅਭੋਲਤਾ, ਅਨੰਦ ਪ੍ਰਾਪਤ ਕਰੇਂਗਾ, ਤੈਨੂੰ ਉਹ ਥਾਂ ਮਿਲਿਆ ਰਹੇਗਾ ਜੇਹੜਾ ਤੈਨੂੰ ਸਦਾ ਸੁੱਚਾ ਰੱਖ ਸਕੇ । ੧ । ਰਹਾਉ ।

ਹੇ ਭਾਈ ! ਆਪਣੇ ਗੁਰੂ ਦੀ ਸਰਨ ਪੈ ਕੇ ਸਦਾ ਹੀ ਗੋਵਿੰਦ ਦੇ ਗੁਣ ਯਾਦਕਰਦਾ ਰਹੁ, ਆਪਣੇ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਆਰਾਧਨ ਕਰਦਾ ਰਹੁ, ਤੇਰੇ ਮਨ ਦੀ ਹਰੇਕ ਚਿੰਤਾ ਦੂਰ ਹੋ ਜਾਇਗੀ । ੧ ।

ਹੇ ਭਾਈ ! ਗੁਰੂ ਦੀ ਸੰਗਿਤ ਵਿਚ ਟਿਕ ਕੇ ਆਪਣੇ ਇਸ ਮਨ ਨੂੰ (ਵਿਕਾਰਾਂ ਤੋਂ) ਬਚਾਈ ਰੱਖ, ਅੱਠੇ ਪਹਰ ਪਰਮਾਤਮਾ ਦਾ ਆਰਾਧਨ ਕਰਦਾ ਰਹੁ, (ਤੇਰੇ ਅੰਦਰੋਂ) ਕਾਮ ਕ੍ਰੋਧ ਅਹੰਕਾਰ ਨਾਸ ਹੋ ਜਾਇਗਾ, ਤੇਰਾ ਹਰੇਕ ਰੋਗ ਦੂਰ ਹੋ ਜਾਇਗਾ । ੨ ।

ਹੇ ਭਾਈ ! ਉਸ ਮਾਲਕ-ਪ੍ਰਭੂ ਦੀ ਸਰਨ ਵਿਚ ਟਿਕਿਆ ਰਹੁ ਜੋ ਸਦਾ ਕਾਇਮ ਰਹਿਣ ਵਾਲਾ ਹੈ ਜੋ ਨਾਸ-ਰਹਿਤ ਹੈ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ । ਹੇ ਭਾਈ ! ਆਪਣੇ ਹਿਰਦੇ ਵਿਚ ਪ੍ਰਭੂ ਦੇ ਸੋਹਣੇ ਕੌਮਲ ਚਰਨਾਂ ਦਾ ਆਰਾਧਨ ਕਰਿਆ ਕਰ, ਪਰਮਾਤਮਾ ਦੇ ਚਰਨਾਂ ਨਾਲ ਪਿਆਰ ਪਾਈ ਰੱਖ । ੩ ।

ਹੇ ਭਾਈ ! ਪਾਰਬ੍ਰਹਮ ਪ੍ਰਭੂ ਨੇ ਜਿਨ੍ਹਾਂ ਮਨੁੱਖਾਂ ਉਤੇ ਮੇਹਰ ਕੀਤੀ ਉਹਨਾਂ ਨੂੰ ਉਸ ਨੇ ਆਪ ਬਖਸ਼ ਲਿਆ (ਉਹਨਾਂ ਦੇ ਪਿਛਲੇ ਪਾਪ ਖਿਮਾ ਕਰ ਦਿੱਤੇ) ਉਹਨਾਂ ਨੂੰ ਉਸਨੇ ਸਾਰੇ ਸੁਖਾਂ ਦਾ ਸ਼ਬਾਨਾ ਆਪਣਾ ਹਰਿ-ਨਾਮ ਦੇ ਦਿੱਤਾ । ਹੇ ਨਾਨਕ!(ਆਖ-ਹੇ ਭਾਈ!) ਤੂੰ ਭੀ ਉਸ ਪ੍ਰਭੂ ਦਾ ਨਾਮ ਜਪਿਆ ਕਰ । ੪ । ੨ । ੨੮ ।

ਗੁਜਰੀ ਮਹਲਾ ੫॥ ਗੁਰ ਪ੍ਰਸਾਦੀ ਪ੍ਰਭੂ ਧਿਆਇਆ ਗਈ ਸੰਕਾ ਤੂਟਿ ॥ ਦੁਖ ਅਨੇਰਾ ਭੈ ਬਿਨਾਸੇ ਪਾਪ ਗਏ ਨਿਖੁਟਿ ॥ ੧ ॥ ਹਰਿ ਹਰਿ ਨਾਮ ਕੀ ਮਨਿ ਪ੍ਰੀਤਿ॥ ਮਿਲਿ ਸਾਧ ਬਚਨ ਗੋਬਿੰਦ ਧਿਆਏ ਮਹਾ ਨਿਰ-ਮਲ ਗੀਤਿ ॥ ੧ ॥ ਰਹਾਉ॥ ਜਾਪ ਤਾਪ ਅਨੇਕ ਕਰਣੀ ਸਫਲ ਸਿਮਰਤ ਨਾਮ ॥ ਕਰਿ ਅਨੁਗ੍ਰਹ ਆਪਿ ਰਾਖੇ ਭਏ ਪੂਰਨ ਕਾਮ ॥ ੨ ॥ ਸਾਸਿ ਸਾਸਿ ਨ ਬਿਸਰੁ ਕਬਹੂੰ ਬ੍ਰਹਮ ਪ੍ਰਭ ਸਮਰਥ॥ ਗੁਣ ਅਨਿਕ ਰਸਨਾ ਕਿਆ ਬਖਾਨੈ ਅਗਨਤ ਸਦਾ ਅਕਥ ॥ ੩ ॥ ਦੀਨ ਦਰਦ ਨਿਵਾਰਿ ਤਾਰਣ ਦਇਆਲ ਕਿਰਪਾ ਕਰਣ॥ ਅਟਲ ਪਦਵੀ ਨਾਮ ਸਿਮਰਣ ਦ੍ਰਿੜ ਨਾਨਕ ਯਰਿ ਹਰਿ ਸਰਣ ॥ ੪ ॥ ੩ ॥ ੨੯ ॥ [ਪੰਨਾਂ ੫੦੨]

ਪਦ ਅਰਥ :-ਪ੍ਰਸਾਦੀ-ਪ੍ਰਸਾਦਿ, ਕਿਰਪਾ ਨਾਲ । ਸੰਕਾ-ਸ਼ੱਕ, ਭਟਕਣਾ ।

ਨਿਖੁਟਿ ਗਏ—ਮੁੱਕ ਗਏ । ੧ ।

ਮਨਿ—ਮਨ ਵਿਚ । ਸਾਧ—ਗੁਰੂ । ਰੀਤਿ—ਜੀਵਨ-ਜੁਗਤਿ । ਨਿਰਮਲ—ਪਵਿਤ੍ਰ ।

੧ । ਰਹਾਉ ।

ਅਨੁਗ੍ਰਹੁ—ਦਇਆ । ਕਰਿ—ਕਰ ਕੇ । ੨ ।

ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਰਸਨਾ—ਜੀਭ । ਬਖਾਨੈ—ਦੱਸੇ । ੩ ।

ਨਿਵਾਰਿ—ਦੂਰ ਕਰ ਕੇ । ਪਦਵੀ—ਦਰਜਾ । ੪ ।

ਅਰਥ :—ਹੇ ਭਾਈ ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਪਿਆਰ ਪੈਦਾ ਹੋ ਜਾਂਦਾ ਹੈ, ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ ਗੁਰੂ ਦੀ ਬਾਣੀ ਦੀ ਰਾਹੀਂ ਗੋਬਿੰਦ ਦਾ ਧਿਆਨ ਧਰਦਾ ਹੈ, ਉਸ ਦੀ ਜੀਵਨ-ਜੁਗਤਿ ਬਹੁਤ ਪਵਿਤ੍ਰ ਹੋ ਜਾਂਦੀ ਹੈ । ੧ । ਰਹਾਉ ।

(ਹੇ ਭਾਈ !) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਿਆ (ਉਸ ਦੇ ਅੰਦਰੋਂ) ਡੱਕੇ-ਡੋਲੇ ਖ਼ਤਮ ਹੋ ਗਏ, ਉਸ ਦੇ ਸਾਰੇ ਦੁੱਖ, ਉਸ ਦਾ ਮਾਇਆ ਦੇ ਮੋਹ ਦਾ ਹਨੇਰਾ, ਉਸ ਦੇ ਸਾਰੇ ਡਰ ਦੂਰ ਹੋ ਗਏ, ਉਸ ਦੇ ਸਾਰੇ ਪਾਪ ਮੁੱਕ ਗਏ । ੧ ।

(ਹੇ ਭਾਈ ! ਜੀਵਨ ਵਿਚ ਸਫਲਤਾ ਦੇਣ ਵਾਲਾ ਹਰਿ-ਨਾਮ ਹੀ ਹੈ) ਜੀਵਨ-ਸਫਲਤਾ ਦੇਣ ਵਾਲਾ ਪ੍ਰਭੂ-ਨਾਮ ਸਿਮਰਦਿਆਂ ਸਾਰੇ ਜਪ ਤਪ ਤੇ ਅਨੇਕਾਂ ਹੀ ਮਿਥੇ ਹੋਏ ਧਾਰਮਿਕ ਕੰਮ ਵਿਚੇ ਹੀ ਆ ਗਏ (ਇਹਨਾਂ ਦੀ ਲੋੜ ਨਹੀਂ ਪੈਂਦੀ) । ਸਭਨਾਂ ਤੋਂ ਸ੍ਰੇਸ਼ਟ ਨਾਮ-ਸਿਮਰਨ ਹੀ ਹੈ) । ਹੇ ਭਾਈ ! ਪਰਮਾਤਮਾ ਮੋਹਰ ਕਰ ਕੇ ਜਿਨ੍ਹਾਂ ਮਨੁੱਖਾਂ ਨੂੰ (ਆਪਣੇ ਚਰਨਾਂ ਵਿਚ ਟਿਕਾਈ) ਰੱਖਦਾ ਹੈ ਉਹਨਾਂ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ । ੨ ।

ਹੇ ਭਾਈ ! ਆਪਣੇ ਹਰੇਕ ਸਾਹ ਦੇ ਨਾਲ ਸਮਰੱਥ ਬ੍ਰਹਮ ਪਰਮਾਤਮਾ ਨੂੰ ਯਾਦ ਕਰਦਾ ਰਹੁ, ਉਸ ਨੂੰ ਕਦੇ ਨਾਹ ਵਿਸਾਰ । ਉਸ ਪਰਮਾਤਮਾ ਦੇ ਬੇਅੰਤ ਗੁਣ ਹਨ, ਗਿਣੇ ਨਹੀਂ ਜਾ ਸਕਦੇ, ਮਨੁੱਖ ਦੀ ਜੀਭ ਉਹਨਾਂ ਨੂੰ ਬਿਆਨ ਨਹੀਂ ਕਰ ਸਕਦੀ । ਉਸ ਪਰਮਾਤਮਾ ਦਾ ਸਰੂਪ ਸਦਾ ਹੀ ਬਿਆਨ ਤੋਂ ਪਰੇ ਹੈ । ੩ ।

ਹੇ ਭਾਈ ! ਪਰਮਾਤਮਾ ਯਾਰੀਬਾਂ ਦੇ ਦੁੱਖ ਦੂਰ ਕਰ ਕੇ ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੇ ਸਮਰੱਥ ਹੈ, ਦਇਆ ਦਾ ਘਰ ਹੈ, ਉਹ ਹਰੇਕ ਉੱਤੇ ਕਿਰਪਾ ਕਰਨ ਵਾਲਾ ਹੈ, ਉਸ ਦਾ ਨਾਮ ਸਿਮਰਿਆਂ ਅਟੱਲ ਆਤਮਕ ਜੀਵਨ ਦਾ ਦਰਜਾ ਮਿਲ ਜਾਂਦਾ ਹੈ । ਹੇ ਨਾਨਕ ! (ਆਖ—ਹੇ ਭਾਈ !) ਹਰਿ-ਨਾਮ ਨੂੰ ਆਪਣੇ ਹਿਰਦੇ ਵਿਚ ਪੱਕਾ ਟਿਕਾਈ ਰੱਖ, ਪਰਮਾਤਮਾ ਦੀ ਸਰਨ ਪਿਆ ਰਹੁ । ੪ । ੩ । ੨੬ ।

ਗੁਜਰੀ ਮਹਲਾ ੫ ॥ ਅਹੰਬੁਧਿ ਬਹੁ ਸਘਨ ਮਾਇਆ ਮਹਾ ਦੀਰਘ
 ਰੋਗੁ ॥ ਹਰਿ ਨਾਮੁ ਅਉਖਧੁ ਗੁਰਿ ਨਾਮੁ ਦੀਨੋ ਕਰਣ ਕਾਰਣ ਜੋਗੁ ॥੧॥
 ਮਨਿ ਤਨਿ ਬਾਛੀਐ ਜਨ ਧੂਰਿ॥ਕੋਟਿ ਜਨਮ ਕੇ ਲਹਹਿ ਪਾਤਿਕ ਗੋਬਿੰਦ
 ਲੋਚਾ ਪੂਰਿ ॥੧॥ਰਹਾਉ॥ ਆਦਿ ਅੰਤੇ ਮਧਿ ਆਸਾ ਕੂਕਰੀ ਬਿਕਰਾਲ ॥
 ਗੁਰ ਗਿਆਨ ਕੀਰਤਨ ਗੋਬਿੰਦ ਰਮਣੰ ਕਾਟੀਐ ਜਮ ਜਾਲ ॥ ੨ ॥ਕਾਮ
 ਕ੍ਰੋਧ ਲੋਭ ਮੋਹ ਮੂਠੇ ਸਦਾ ਆਵਾਗਵਣ ॥ ਪ੍ਰਭ ਪ੍ਰੇਮ ਭਗਤਿ ਗੁਪਾਲ
 ਸਿਮਰਣ ਮਿਟਤ ਜੋਨੀ ਭਵਣ ॥੩॥ ਮਿਤ੍ਰ ਪੁਤ੍ਰ ਕਲਤ੍ਰ ਸੁਰਰਿਦ ਤੀਨਿ
 ਤਾਪ ਜਲੰਤ ॥ ਜਪਿ ਰਾਮ ਰਾਮਾ ਦੁਖ ਨਿਵਾਰੇ ਮਿਲੈ ਹਰਿਜਨ ਸੰਤ॥

੪॥ਸਰਬ ਬਿਧਿ ਭ੍ਰਮਤੇ ਪੁਕਾਰਹਿ ਕਤਹਿ ਨਾਹੀ ਛੋਟਿ ॥ ਹਰਿ ਚਰਣ
 ਸਰਣ ਅਪਾਰ ਪ੍ਰਭ ਕੇ ਦ੍ਰਿੜੁ ਗਹੀ ਨਾਨਕ ਓਟ ॥ ੫ ॥ ੪ ॥ ੩੦ ॥
 [ਪੰਨਾ ੫੦੨]

ਪਦ ਅਰਥ :-ਅਹੰਬੁਧਿ-[ਅਹੰਬੁਧਿ] 'ਮੈਂ' ਮੈਂ' ਕਰਨ ਵਾਲੀ ਅਕਲ,
 ਅਹੰਕਾਰ । ਸਘਨ-ਸੰਘਣੀ । ਦੀਰਘ-ਲੰਮਾ । ਅਉਖਧੁ-ਦਵਾਈ । ਗੁਰਿ-ਗੁਰੂ ਨੇ ।
 ਕਰਣ ਕਾਰਣ ਜੋਗੁ-ਜਗਤ ਦੇ ਮੂਲ ਪ੍ਰਭੂ ਨਾਲ ਮਿਲਾ ਸਕਣ ਵਾਲਾ । ੧ ।

ਮਨਿ-ਮਨ ਵਿਚ । ਤਨਿ-ਹਿਰਦੇ ਵਿਚ । ਬਾਛੀਐ-ਤਾਂਘ ਕਰਨੀ ਚਾਹੀਦੀ ਹੈ ।
 ਲਹਹਿ-ਲਹਿ ਜਾਂਦੇ ਹਨ । ਪਾਤਿਕ-ਪਾਪ । ਗੋਬਿੰਦ-ਹੇ ਗੋਬਿੰਦ ! ਲੋਚਾ-ਤਾਂਘ ।
 ਪੂਰਿ-ਪੂਰੀ ਕਰ । ੧ । ਰਹਾਉ ।

ਆਦਿ ਅੰਤੇ ਮਧਿ-ਸਦਾ ਹੀ, ਹਰ ਵੇਲੇ । ਕੂਕਰੀ-ਕੁੱਤੀ । ਬਿਕਰਾਲ-ਡਰਾ-
 ਉਣੀ । ਕਾਟੀਐ-ਕੱਟ ਲਈਦਾ ਹੈ । ਜਮ ਜਾਲ-ਮੌਤ ਦਾ ਜਾਲ, ਆਤਮਕ ਮੌਤ ਦਾ
 ਜਾਲ । ੨ ।

ਮੂਠੇ-ਠੱਗੇ ਹੋਏ, ਲੁੱਟੇ ਹੋਏ । ਆਵਾਗਵਣ-ਜਨਮ ਮਰਣ ਦਾ ਗੇੜ । ਭਵਣ-
 ਭੋਣਾ । ੩ ।

ਕਲਤ੍ਰ--ਇਸਤ੍ਰੀ । ਸੁਰਰਿਦ-[ਸੁਹ੍ਰੁਦ] ਮਿੱਤਰ, ਹਾਰਦਿਕ ਸਾਂਝ ਵਾਲੇ । ਤੀਨਿ
 ਤਾਪ-(ਆਦਿ, ਵਿਆਧਿ, ਉਪਾਧਿ-ਇਹ) ਤਿੰਨ ਤਾਪ । ੪ ।

ਸਰਬ ਬਿਧਿ-ਅਨੇਕਾਂ ਤਰੀਕਿਆਂ ਨਾਲ । ਕਤਹਿ-ਕਿਤੇ ਭੀ । ਛੋਟਿ-ਖਲਾਸੀ ।
 ਦ੍ਰਿੜੁ-ਪੱਕੀ ਤਰ੍ਹਾਂ । ਗਹੀ-ਫੜੀ । ੫ ।

ਅਰਥ :-ਹੇ ਭਾਈ ! ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪਰਮਾਤਮਾ ਦੇ
 ਸੇਵਕਾਂ ਦੀ ਚਰਨ-ਧੂੜ ਦੀ (ਦੀ ਪ੍ਰਾਪਤੀ) ਦੀ ਤਾਂਘ ਕਰਦੇ ਰਹਿਣਾ ਚਾਹੀਦਾ ਹੈ (ਤੇ, ਪ੍ਰਭੂ
 ਚਰਨਾਂ ਵਿਚ ਅਰਦਾਸ ਕਰਨੀ ਚਾਹੀਦੀ ਹੈ-) ਹੇ ਗੋਬਿੰਦ ! (ਮੇਰੀ ਇਹ) ਤਾਂਘ ਪੂਰੀ

ਕਰ (ਕਿਉਂਕਿ 'ਜਨ-ਪੂਰਿ' ਦੀ ਬਰਕਤਿ ਨਾਲ) ਕ੍ਰੋੜਾਂ ਜਨਮਾਂ ਦੇ ਪਾਪ ਲਹਿ ਜਾਂਦੇ ਹਨ
। ੧ । ਰਹਾਉ ।

ਹੇ ਭਾਈ ! ਅਹੰਕਾਰ ਇਕ ਬੜਾ ਲੰਮਾ ਰੋਗ ਹੈ, ਮਾਇਆ ਨਾਲ ਡੂੰਘਾ ਪਿਆਰ
ਬੜਾ ਪੁਰਾਣਾ ਰੋਗ ਹੈ (ਇਸ ਰੋਗ ਤੋਂ ਉਸ ਵਡ-ਭਾਗੀ ਮਨੁੱਖ ਦੀ ਖਲਾਸੀ ਹੁੰਦੀ ਹੈ
ਜਿਸ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ-ਦਾਰੂ ਦੇ ਦਿੱਤਾ । (ਹੇ ਭਾਈ !) ਪ੍ਰਭੂ ਦਾ ਨਾਮ
ਜਗਤ ਦੇ ਮੂਲ-ਪ੍ਰਭੂ ਨਾਲ ਮਿਲਾਣ ਦੀ ਸਮਰੱਥਾ ਰੱਖਦਾ ਹੈ । ੧ ।

ਹੇ ਭਾਈ ! (ਮਾਇਕ ਪਦਾਰਥਾਂ ਦੀ) ਆਸਾ (ਇਕ) ਡਰਾਉਣੀ ਕੁੱਤੀ ਹੈ ਜੋ ਹਰ
ਵੇਲੇ (ਜੀਵਾਂ ਦੇ ਮਨ ਵਿਚ ਹੋਰ ਹੋਰ ਪਦਾਰਥਾਂ ਲਈ ਭੌਂਕਦੀ ਰਹਿੰਦੀ ਹੈ, ਤੇ, ਜੀਵਾਂ
ਵਾਸਤੇ ਆਤਮਕ ਮੌਤ ਦਾ ਜਾਲ ਖਿਲਾਰੀ ਰੱਖਦੀ ਹੈ) । ਆਤਮਕ ਮੌਤ ਦਾ (ਇਹ)
ਜਾਲ ਗੁਰੂ ਦੇ ਦਿੱਤੇ ਗਿਆਨ (ਆਤਮਕ ਜੀਵਨ ਬਾਰੇ ਸਹੀ ਸੂਝ) ਅਤੇ ਪਰਮਾਤਮਾ
ਦੀ ਸਿਫਤਿ ਸਾਲਾਹ ਦੇ ਗੀਤ ਗਾਣ ਨਾਲ ਕੱਟਿਆ ਜਾਂਦਾ ਹੈ । ੨ ।

ਹੇ ਭਾਈ ! ਜੇਹੜੇ ਮਨੁੱਖ ਕਾਮ ਕ੍ਰੋਧ ਲੋਭ (ਆਦਿਕ ਚੋਰਾਂ) ਪਾਸੋਂ (ਆਪਣਾ
ਆਤਮਕ ਜੀਵਨ) ਲੁਟਾਂਦੇ ਰਹਿੰਦੇ ਹਨ, ਉਹਨਾਂ ਵਾਸਤੇ ਜਨਮ ਮਰਨ ਦਾ ਗੇੜ ਸਦਾ
ਬਣਿਆ ਰਹਿੰਦਾ ਹੈ । ਹੇ ਭਾਈ ! ਪਰਮਾਤਮਾ ਨਾਲ ਪਿਆਰ ਪਾਇਆਂ, ਗੋਪਾਲ ਦੀ
ਭਗਤੀ ਕੀਤਿਆਂ, ਹਰਿ-ਨਾਮ ਦਾ ਸਿਮਰਨ ਕੀਤਿਆਂ ਅਨੇਕਾਂ ਜੂਨਾਂ ਵਿਚ ਭਟਕਣਾ
ਮੁੱਕ ਜਾਂਦਾ ਹੈ । ੩ ।

ਹੇ ਭਾਈ ! ਮਿੱਤਰ, ਪੁੱਤਰ, ਇਸਤ੍ਰੀ, ਰਿਸ਼ਤੇਦਾਰ (ਆਦਿਕਾਂ ਦੇ ਮੋਹ ਵਿਚ
ਫਸਿਆਂ ਆਧਿ, ਵਿਆਧਿ, ਉਪਾਧਿ) ਤਿੰਨੇ ਤਾਪ ਮਨੁੱਖ (ਦੇ ਆਤਮਕ ਜੀਵਨ) ਨੂੰ
ਸਾੜਦੇ ਰਹਿੰਦੇ ਹਨ । ਜੇਹੜਾ ਮਨੁੱਖ ਪਰਮਾਤਮਾ ਦੇ ਸੇਵਕਾਂ ਨੂੰ ਸੰਤ ਜਨਾਂ ਨੂੰ ਮਿਲ
ਪੈਂਦਾ ਹੈ ਉਹ ਪਰਮਾਤਮਾ ਦਾ ਨਾਮ ਸਦਾ ਜਪ ਕੇ (ਆਪਣੇ ਸਾਰੇ) ਦੁੱਖ ਦੂਰ ਕਰ ਲੈਂਦਾ
ਹੈ । ੪ ।

(ਹੇ ਭਾਈ ! "ਬਿਕਰਾਲ ਆਸਾ ਕੂਕਰੀ" ਦੇ ਪੰਜੇ ਵਿਚ ਫਸ ਕੇ ਜੀਵ) ਅਨੇਕਾਂ
ਤਰੀਕਿਆਂ ਨਾਲ ਭਟਕਦੇ ਫਿਰਦੇ ਹਨ (ਤੇ, ਦੁੱਖੀ ਹੋ ਕੇ) ਪੁਕਾਰਦੇ ਹਨ, ਕਿਸੇ ਭੀ
ਤਰੀਕੇ ਨਾਲ ਉਹਨਾਂ ਦੀ (ਇਸ "ਬਿਕਰਾਲ ਆਸਾ ਕੂਕਰੀ" ਪਾਸੋਂ) ਖਲਾਸੀ ਨਹੀਂ
ਹੁੰਦੀ ।

ਹੇ ਨਾਨਕ ! (ਆਖ-ਮੈਂ ਇਸ ਤੋਂ ਬਚਣ ਲਈ) ਬੇਅੰਤ ਪ੍ਰਭੂ ਦੇ ਚਰਨਾਂ ਦੀ
ਸਰਨ ਚਰਨਾਂ ਦੀ ਓਟ ਪੱਕੀ ਤਰ੍ਹਾਂ ਫੜ ਲਈ ਹੈ । ੫ । ੪ । ੩੦ ।

ਗੁਜਰੀ ਮਹਲਾ ੫ ਘਰੁ ੪ ਦੁਪਦੇ

੧ ਓ ਸਤਿਗੁਰ ਪ੍ਰਸਾਦਿ ॥ ਆਰਾਧਿ ਸ੍ਰੀਧਰ ਸਫਲ ਮੂਰਤਿ ਕਰਣ

ਕਾਰਣ ਜੋਗੁ ॥ ਗੁਣ ਰਮਣ ਸ੍ਰਵਣ ਅਪਾਰ ਮਹਿਮਾ ਫਿਰਿ ਨਾ ਹੋਤ ਬਿਓਗੁ ॥

੧ ॥ ਮਨ ਚਰਣਾਰਬਿੰਦ ਉਪਾਸ ॥ ਕਲਿ ਕਲੇਸ ਮਿਟੰਤ ਸਿਮਰਣਿ
ਕਾਟਿ ਜਮਦੂਤ ਫਾਸ ॥੧॥ ਰਹਾਉ ॥ ਸੜ ਦਹਨ ਹਰਿਨਾਮ ਕਹਨ ਅਵਰ
ਕਛੁ ਨਾ ਉਪਾਉ ॥ ਕਰਿ ਅਨੁਗ੍ਰਹ ਪ੍ਰਭੂ ਮੇਰੇ ਨਾਨਕ ਨਾਮ ਸੁਆਉ ॥
੨ ॥ ੩੧ ॥ [ਪੰਨਾ ੫੦੨]

ਪਦ ਅਰਥ :—ਸ੍ਰੀਧਰ-ਲੱਛਮੀ ਦਾ ਸਹਾਰਾ, ਪਰਮਾਤਮਾ । ਸਫਲ ਮੂਰਤਿ-
ਜਿਸ ਦੇ ਸਰੂਪ ਦਾ ਦਰਸਨ ਜੀਵਨ ਨੂੰ ਕਾਮਯਾਬ ਕਰਦਾ ਹੈ । ਕਰਣ-ਸ੍ਰਿਸ਼ਟੀ ।
ਕਾਰਣ-ਸਬੱਬ, ਮੂਲ । ਜੋਗੁ-ਸਮਰੱਥ । ਕਰਣ ਕਾਰਣ ਜੋਗੁ-ਜਗਤ ਦਾ ਸਮਰੱਥ ਮੂਲ।
ਬਿਓਗੁ-ਵਿਛੋੜਾ । ੧ ।

ਮਨ-ਹੇ ਮਨ ! ਚਰਣਾਰਬਿੰਦ-ਚਰਣ-ਅਰਬਿੰਦ [ਅਰਬਿੰਦ-ਕਮਲ], ਚਰਣ
ਕਮਲ । ਉਪਾਸ-ਉਪਾਸਨਾ ਕਰ । ਕਲਿ-ਭਗਤੀ । ਸਿਮਰਣਿ-ਸਿਮਰਣ ਨਾਲ ।
ਫਾਸ-ਫਾਹੀ । ੧ । ਰਹਾਉ ।

ਸੜ-ਵੈਰੀ । ਉਪਾਉ-ਇਲਾਜ । ਅਨੁਗ੍ਰਹ-ਦਇਆ । ਸੁਆਉ-ਸੁਆਰਥ,
ਜੀਵਨ-ਮਨੋਰਥ । ੨ ।

ਅਰਥ :—ਹੇ ਮੇਰੇ ਮਨ ! ਪਰਮਾਤਮਾ ਦੇ ਸੋਹਣੇ ਕੋਮਲ ਚਰਨਾਂ ਦੀ ਉਪਾਸਨਾ
ਕਰਦਾ ਰਿਹਾ ਕਰ । (ਹਰਿ-ਨਾਮ-) ਸਿਮਰਣ ਦੀ ਬਰਕਤਿ ਨਾਲ ਸਾਰੇ ਦੁੱਖ-ਕਲੇਸ਼
ਮਿਟ ਜਾਂਦੇ ਹਨ (ਸਿਮਰਨ ਨਾਲ) ਤੂੰ ਜਮਦੂਤਾਂ ਦੀਆਂ ਮੌਹ ਦੀਆਂ ਉਹ ਫਾਹੀਆਂ ਕੱਟ
ਲੈ (ਜੋ ਆਤਮਕ ਮੌਤ ਲਿਆਉਂਦੀਆਂ ਹਨ) । ੧ । ਰਹਾਉ ।

ਹੇ ਮਨ ! ਉਸ ਲੱਛਮੀ-ਪਤੀ ਪ੍ਰਭੂ ਦੀ ਆਰਾਧਨਾ ਕਰਿਆ ਕਰ, ਜਿਸ ਦੇ ਸਰੂਪ
ਦਾ ਦਰਸਨ ਜੀਵਨ ਨੂੰ ਕਾਮਯਾਬ ਕਰ ਦੇਂਦਾ ਹੈ, ਤੇ, ਜੋ ਜਗਤ ਦਾ ਸਮਰੱਥ ਮੂਲ ਹੈ ।
ਉਸ ਬੇਅੰਤ ਪਰਮਾਤਮਾ ਦੀ ਵਡਿਆਈ ਤੇ ਗੁਣ ਗਾਵਿਆਂ ਤੇ ਸੁਣਿਆਂ ਮੁੜ ਕਦੇ ਉਸ
ਦੇ ਚਰਨਾਂ ਨਾਲੋਂ ਵਿਛੋੜਾ ਨਹੀਂ ਹੁੰਦਾ । ੧ ।

ਹੇ ਮਨ ! ਪਰਮਾਤਮਾ ਦਾ ਨਾਮ ਸਿਮਰਨਾ ਹੀ ਕਾਮਾਦਿਕ ਵੈਰੀਆਂ ਨੂੰ ਸਾੜਨ
ਲਈ ਵਸੀਲਾ ਹੈ, (ਇਸ ਤੋਂ ਬਿਨਾ ਇਹਨਾਂ ਤੋਂ ਬਚਣ ਲਈ) ਹੋਰ ਕੋਈ ਤਰੀਕਾ
ਨਹੀਂ ਹੈ ।

ਹੇ ਨਾਨਕ ! (ਆਖ-) ਹੇ ਮੇਰੇ ਪ੍ਰਭੂ ! ਮੇਰੇ ਕਰ, ਤੇਰਾ ਨਾਮ ਸਿਮਰਨਾ ਹੀ
ਮੇਰੇ ਜੀਵਨ ਦਾ ਮਨੋਰਥ ਬਣਿਆ ਰਹੇ । ੨ । ੩੧ ।

ਗੁਰੂ ਗ੍ਰੰਥ ਸਾਹਿਬ ਮਹਲਾ ੫ ॥ ਤੂੰ ਸਮਰਥੁ ਸਰਨਿ ਕੋ ਦਾਤਾ ਦੁਖ ਭੰਜਨੁ ਸੁਖ

ਰਾਇ ॥ ਜਾਹਿ ਕਲੇਸ ਮਿਟੇ ਭੈ ਭਰਮਾ ਨਿਰਮਲ ਗੁਣ ਪ੍ਰਭ ਗਾਇ ॥੧॥
ਗੋਵਿੰਦ ਤੁਝ ਬਿਨੁ ਅਵਰੁ ਨਾ ਠਾਉ ॥ ਕਰਿ ਕਿਰਪਾ ਪਾਰਬ੍ਰਹਮ ਸੁਆਮੀ
ਜਪੀ ਤੁਮਾਰਾ ਨਾਉ ॥ ਰਹਾਉ ॥ ਸਤਿਗੁਰ ਸੇਵਿ ਲਗੇ ਹਰਿ ਚਰਨੀ ਵਡੈ
ਭਾਗਿ ਲਿਵ ਲਾਗੀ ॥ ਕਵਲ ਪ੍ਰਗਾਸ ਭਏ ਸਾਧ ਸੰਗੇ ਦੁਰਮਤਿ ਬੁਧਿ
ਤਿਆਗੀ ॥੨॥ ਆਠ ਪਹਰ ਹਰਿ ਕੇ ਗੁਣ ਗਾਵੈ ਸਿਮਰੈ ਦੀਨ ਦੈਆਲਾ ॥
ਆਪਿ ਤਰੈ ਸੰਗਤਿ ਸਭ ਉਧਰੈ ਬਿਨਸੇ ਸਗਲ ਜੰਜਾਲਾ ॥ ੩ ॥ ਚਰਣ
ਅਧਾਰੁ ਤੇਰਾ ਪ੍ਰਭ ਸੁਆਮੀ ਓਤਿ ਪੋਤਿ ਪ੍ਰਭੁ ਸਾਥਿ ॥ ਸਰਨਿ ਪਰਿਓ
ਨਾਨਕ ਪ੍ਰਭ ਤੁਮਰੀ ਦੇ ਨਾਖਿਓ ਹਰਿ ਹਾਥ ॥ ੪ ॥ ੩੨ ॥ [ਪੰਨਾ ੫੦੨]

ਪਦ ਅਰਥ :-ਕੋ-ਦਾ । ਸਰਨਿ ਕੋ ਦਾਤਾ-ਆਸਰਾ ਦੇਣ ਵਾਲਾ । ਸੁਖਰਾਇ-
ਸੁਖਾਂ ਦਾ ਰਾਜਾ, ਸੁਖ ਦੇਣ ਵਾਲਾ । ਜਾਹਿ-ਦੂਰ ਹੋ ਜਾਂਦੇ ਹਨ । ਭੈ-(ਲਫਜ਼ 'ਭਉ'
ਤੋਂ ਬਹੁਵਚਨ) । ਪ੍ਰਭ-ਹੇ ਪ੍ਰਭੂ ! ਗਾਇ-ਗਾ ਕੇ । ੧ ।

ਗੋਵਿੰਦ-ਹੇ ਗੋਵਿੰਦ ! ਠਾਉ-ਥਾਂ, ਆਸਰਾ । ਪਾਰਬ੍ਰਹਮ-ਹੇ ਪਾਰਬ੍ਰਹਮ !
ਜਪੀ-ਜਪੀਂ, ਮੈਂ ਜਪਾਂ । ੧ । ਰਹਾਉ ।

ਸੇਵਿ-ਸੇਵਾ ਕਰ ਕੇ, ਸਰਨ ਪੈ ਕੇ । ਭਾਗਿ-ਕਿਸਮਤ ਨਾਲ । ਲਿਵ-ਲਗਨ ।
ਕਵਲ-ਹਿਰਦਾ-ਕੌਲ । ਸੰਗੇ-ਸੰਗਤਿ ਵਿਚ । ਦੁਰਮਤਿ-ਖੋਟੀ ਮਤਿ ਵਾਲੀ । ੨ ।

ਗਾਵੈ-ਗਾਂਦਾ ਹੈ । ਦੈਆਲਾ-ਦਇਆ ਦਾ ਘਰ । ਉਧਰੈ-(ਸੰਸਾਰ-ਸਮੁੰਦਰ ਤੋਂ)
ਪਾਰ ਲੰਘ ਜਾਂਦੀ ਹੈ । ਜੰਜਾਲਾ-ਬੰਧਨ । ੩ ।

ਅਧਾਰੁ-ਆਸਰਾ । ਓਤਿ-ਉਣੇ ਹੋਏ ਵਿਚ । ਪੋਤਿ-ਪ੍ਰੋਤੇ ਹੋਏ ਵਿਚ । ਓਤਿ
ਪੋਤਿ-ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ । ਪ੍ਰਭੁ-ਮਾਲਕ । ਦੇ-ਦੇ
ਕੇ । ਹਰਿ-ਹੇ ਹਰੀ ! ੪ ।

ਅਰਥ :-ਹੇ ਮੇਰੇ ਗੋਵਿੰਦ ! ਤੈਥੋਂ ਬਿਨਾ ਮੇਰਾ ਹੋਰ ਕੋਈ ਆਸਰਾ ਨਹੀਂ । ਹੇ
ਪਾਰਬ੍ਰਹਮ ! ਹੇ ਸੁਆਮੀ ! (ਮੇਰੇ ਉਤੇ) ਮੇਹਰ ਕਰ, ਮੈਂ (ਸਦਾ) ਤੇਰਾ ਨਾਮ ਜਪਦਾ
ਰਹਾਂ । ੧ । ਰਹਾਉ ।

ਹੇ ਪ੍ਰਭੂ ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਹੈਂ, ਤੂੰ ਸਰਨ ਆਏ ਨੂੰ ਸਹਾਰਾ ਦੇਣ
ਵਾਲਾ ਹੈਂ, ਤੂੰ (ਜੀਵਾਂ ਦੇ) ਦੁੱਖ ਦੂਰ ਕਰਨ ਵਾਲਾ ਹੈਂ, ਤੇ ਸੁਖ ਦੇਣ ਵਾਲਾ ਹੈਂ । ਤੇਰੇ
ਪਵਿਤ੍ਰ ਗੁਣ ਗਾ ਗਾ ਕੇ ਜੀਵਾਂ ਦੇ ਦੁੱਖ ਦੂਰ ਹੋ ਜਾਂਦੇ ਹਨ, ਸਾਰੇ ਡਰ ਭਰਮ ਮਿਟ
ਜਾਂਦੇ ਹਨ । ੧ ।

ਹੇ ਭਾਈ ! ਜੇਹੜੇ ਮਨੁੱਖ ਵਡੀ ਕਿਸਮਤਿ ਨਾਲ ਗੁਰੂ ਦੀ ਸਰਨ ਪੈ ਕੇ ਪ੍ਰਭੁ-

ਚਰਨਾਂ ਵਿਚ ਜੁੜਦੇ ਹਨ, ਉਹਨਾਂ ਦੀ ਲਗਨ (ਪਰਮਾਤਮਾ ਨਾਲ) ਲੱਗ ਜਾਂਦੀ ਹੈ, ਗੁਰੂ ਦੀ ਸੰਗਤਿ ਵਿਚ ਰਹਿ ਕੇ ਉਹਨਾਂ ਦੇ ਹਿਰਦੇ-ਕੋਲ ਖਿੜ ਪੈਂਦੇ ਹਨ, ਉਹ ਖੋਟੀ ਮਤਿ ਵਾਲੀ ਬੁੱਧੀ ਤਿਆਗ ਦੋਂਦੇ ਹਨ । ੨ ।

ਹੇ ਭਾਈ ! ਜੇਹੜਾ ਮਨੁੱਖ ਅੱਠੇ ਪਹਰ ਪਰਮਾਤਮਾ ਦੇ ਗੁਣ ਗਾਂਦਾ ਹੈ, ਦੀਨਾਂ ਉਤੇ ਦਇਆ ਕਰਨ ਵਾਲੇ ਦਾ ਨਾਮ ਸਿਮਰਣਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ, ਉਸ ਦੇ ਨਾਲ ਮੇਲ ਰੱਖਣ ਵਾਲਾ ਸਾਥ ਭੀ ਪਾਰ ਲੰਘ ਜਾਂਦਾ ਹੈ, ਉਸ ਦੇ ਸਾਰੇ ਮਾਇਕ-ਬੰਧਨ ਨਾਸ ਹੋ ਜਾਂਦੇ ਹਨ । ੩ ।

ਹੇ ਪ੍ਰਭੂ ! ਹੇ ਸੁਆਮੀ ! ਜਿਸ ਮਨੁੱਖ ਨੇ ਤੇਰੇ ਚਰਨਾਂ ਨੂੰ ਆਪਣੀ ਜ਼ਿੰਦਗੀ ਦਾ ਸਹਾਰਾ ਬਣਾ ਲਿਆ, ਤੂੰ ਮਾਲਕ ਤਾਣੇ ਪੋਟੇ ਵਾਂਗ ਸਦਾ ਉਸ ਦੇ ਨਾਲ ਰਹਿੰਦਾ ਹੈਂ । ਹੇ ਨਾਨਕ ! (ਆਖ—) ਹੇ ਪ੍ਰਭੂ ! ਜੇਹੜਾ ਮਨੁੱਖ ਤੇਰੀ ਸਰਨ ਆ ਪਿਆ, ਹੇ ਹਰੀ ! ਤੂੰ ਉਸ ਨੂੰ ਆਪਣੇ ਹੱਥ ਦੇ ਕੇ (ਸੰਸਾਰ-ਸਮੁੰਦਰ ਤੋਂ) ਬਚਾਂਦਾ ਹੈਂ । ੪ । ੩੨ ।

ਨੋਟ ! ਇਹ ੩੨ ਸ਼ਬਦ ਸਿਰਫ ਮ: ੫ ਦੇ ਹਨ ।

ਮ: ੧ — ੨

ਮ: ੩ — ੭

ਮ: ੪ — ੭

ਮ: ੫ — ੩੨

ਕੁੱਲ ਜੋੜ—੪੮ ਬਣਦਾ ਹੈ ।

ਗੁਜਰੀ ਅਸਟਪਦੀਆ ਮਹਲਾ ੧ ਘਰੁ ੧

੧ ਓ ਸਤਿਗੁਰ ਪ੍ਰਸਾਦਿ॥ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ॥ਤ੍ਰਿਹ ਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ॥੧॥ ਚੇਤਹੁ ਬਾਸੁਦੇਉ ਬਨਵਾਲੀ॥ ਰਾਮੁ ਰਿਦੈ ਜਪਮਾਲੀ॥੧॥ਰਹਾਉ॥ਉਰਧ ਮੂਲ ਜਿਸੁ ਸਾਖ ਤਲਾਹਾ ਚਾਰਿ ਬੇਦ ਜਿਤੁ ਲਾਗੇ ॥ ਸਹਜ ਭਾਇ ਜਾਇ ਤੇ ਨਾਨਕ ਪਾਰਬ੍ਰਹਮ ਲਿਵ ਜਾਗੇ ॥੨॥ ਪਾਰਜਾਤੁ ਘਰਿ ਆਗਨਿ ਮੇਰੈ ਪੁਹਪ ਪੜੁ ਤਤੁ ਡਾਲਾ॥ਸਰਬ ਜੋਤਿ ਨਿਰੰਜਨ ਸੰਭੂ ਛੋਡਹੁ ਬਹੁਤੁ ਜੰਜਾਲਾ ॥੩॥ ਸੁਣਿ ਸਿਖਵੰਤੇ ਨਾਨਕੁ ਬਿਨਵੈ ਛੋਡਹੁ ਮਾਇਆ ਜਾਲਾ ॥ ਮਨਿ ਬੀਚਾਰਿ ਏਕ ਲਿਵ ਲਾਗੀ ਪੁਨਰਪਿ ਜਨਮੁ ਨ ਕਾਲਾ ॥੪॥ਸੋ ਗੁਰੁ ਸੋ ਸਿਖੁ ਕਥੀਅਲੇ ਸੋ ਵੈਦੁ ਜਿ ਜਾਣੈ ਰੋਗੀ ॥ ਤਿਸੁ ਕਾਰਣਿ ਕੰਮੁ ਨਾ ਧੰਧਾ, ਨਾਹੀ ਧੰਧੈ ਗਿਰਹੀ ਜੋਗੀ ॥੫॥ ਕਾਮੁ ਕ੍ਰੋਧੁ ਅਹੰਕਾਰੁ ਤਜੀਅਲੇ ਲੋਭੁ

ਮੋਹੁ ਤਿਸ ਮਾਇਆ ॥ ਮਨਿ ਤਤੁ ਅਵਿਗਤੁ ਧਿਆਇਆ ਗੁਰ ਪ੍ਰਸਾਦੀ
ਪਾਇਆ ॥੬॥ ਗਿਆਨੁ ਧਿਆਨੁ ਸਭ ਦਾਤਿ ਕਥੀਅਲੇ ਸੇਤ ਬਰਨ
ਸਭਿ ਦੂਤਾ ॥ ਬ੍ਰਹਮ ਕਮਲ ਮਧੁ ਤਾਸੁ ਰਸਾਦੰ ਜਾਗਤ ਨਾਹੀ ਸੂਤਾ ॥੭॥
ਮਹਾ ਗੰਭੀਰ ਪੜ ਪਾਤਾਲਾ ਨਾਨਕ ਸਰਬ ਜੁਆਇਆ ॥ ਉਪਦੇਸ ਗੁਰੂ
ਮਮ ਪੁਨਹਿ ਨ ਗਰਭੰ ਬਿਖੁ ਤਜਿ ਅੰਮ੍ਰਿਤੁ ਪੀਆਇਆ ॥੮॥੧॥ [੫੦੩]

ਪਦ ਅਰਥ :—ਏਕ ਨਗਰੀ—ਇਕੋ ਹੀ (ਸਰੀਰ-) ਸ਼ਹਰ ਵਿਚ । ਪੰਚ—ਪੰਜ ।
ਬਸੀਅਲੇ—ਵੱਸੇ ਹੋਏ ਹਨ । ਬਰਜਤ—ਰੋਕਦਿਆਂ ਰੋਕਦਿਆਂ, ਵਰਜਦਿਆਂ ਭੀ । ਧਾਵੈ—
(ਹਰੇਕ ਚੋਰ ਚੋਰੀ ਕਰਨ ਲਈ) ਦੌੜ ਪੈਂਦਾ ਹੈ । ਤ੍ਰਿਹ—ਮਾਇਆ ਦੇ ਤਿੰਨ ਗੁਣ ।
ਦਸ—ਇੰਦ੍ਰੇ । ਮਾਲ—ਸਰਮਾਇਆ । ਨਾਨਕ—ਹੇ ਨਾਨਕ ! ਸੌ—ਉਹ ਮਨੁੱਖ । ੧।

ਬਾਸੁਦੇਉ—ਸਰਬ-ਵਿਆਪਕ ਪ੍ਰਭੂ । ਬਨਮਾਲੀ—ਸਾਰੀ ਬਨਸਪਤੀ ਜਿਸ ਦੀ ਮਾਲਾ
ਹੈ, ਪਰਮਾਤਮਾ । ਰਿਦੈ—ਹਿਰਦੇ ਵਿਚ । ਜਪ ਮਾਲੀ—ਮਾਲਾ । ੧। ਰਹਾਉ ।

ਉਰਧ ਮੂਲ—(ਜੋ) ਉੱਚੀ ਜੜ੍ਹ ਵਾਲੀ (ਹੈ) ਉਹ ਮਾਇਆ ਜਿਸ ਦਾ ਮੂਲ-ਪ੍ਰਭੂ
ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ । ਜਿਸੁ—ਜਿਸ ਮਾਇਆ ਦੀਆਂ । ਸਾਖ—ਟਹਿਣੀਆਂ,
ਪਸਾਰਾ । ਤਲਾਹਾ—ਹੈਠਾਂ ਵਲ, ਮਾਇਆ ਦੇ ਅਸਰ ਹੇਠ । ਜਿਤੁ—ਜਿਸ (ਮਾਇਆ)
ਵਿਚ, ਜਿਸ (ਮਾਇਆ ਦੇ ਬਲ ਦੇ ਜ਼ਿਕਰ) ਵਿਚ । ਸਹਜ ਭਾਇ—ਸਹਜੇ ਹੀ, ਸੁਖੈਨ
ਹੀ । ਜਾਇ—ਚਲੀ ਜਾਂਦੀ ਹੈ, ਪਰੇ ਹਟ ਜਾਂਦੀ ਹੈ । ਤੇ—(ਕਿਉਂਕਿ) ਉਹ ਬੰਦੇ ।
ਜਾਗੇ—ਜਾਗਦੇ ਰਹਿੰਦੇ ਹਨ, ਸੁਚੇਤ ਰਹਿੰਦੇ ਹਨ । ੨।

ਪਾਰਜਾਤੁ—ਸੁਰਗ ਦਾ ਇਕ ਰੁੱਖ ਜੋ ਸਾਰੀਆਂ ਕਾਮਨਾਂ ਪੂਰੀਆਂ ਕਰਨ ਦੇ
ਸਮਰਥ ਮਿਥਿਆ ਗਿਆ ਹੈ, ਸਰਬ-ਇੱਛਾ-ਪੂਰਕ ਪ੍ਰਭੂ । ਘਰਿ—ਘਰ ਵਿਚ, ਹਿਰਦੇ
ਵਿਚ । ਆਗਨਿ—ਵੇਹੜੇ ਵਿਚ । ਪੁਹਪ—ਫੁੱਲ । ਤਤੁ—ਸਾਰੇ ਜਗਤ ਦਾ ਮੂਲ । ਸੰਭੂ—
[ਸ਼੍ਵਯੰਭੂ] ਆਪਣੇ ਆਪ ਤੋਂ ਜਨਮਿਆ ਹੋਇਆ । ੩।

ਸਿਖਵੰਤੋ—ਹੇ ਸਿੱਖਿਆ ਲੈਣ ਵਾਲੇ । ਮਨਿ—ਮਨ ਵਿਚ । ਬੀਚਾਰਿ—ਵਿਚਾਰ
ਵਿਚ । ਪੁਨਰਪਿ [ਪੁਨ: ਅਪਿ] ਮੁੜ ਮੁੜ । ਕਾਲਾ—ਕਾਲ, ਮੌਤ । ੪।

ਕਥੀਅਲੇ—ਕਿਹਾ ਜਾਂਦਾ ਹੈ । ਵੈਦੁ—ਹਕੀਮ । ਤਿਸੁ ਕਾਰਣਿ—ਉਸ (ਪ੍ਰਭੂ ਦੇ
ਸਿਮਰਨ) ਦੀ ਬਰਕਤਿ ਨਾਲ । ਧੰਧੈ—ਧੰਧੇ ਵਿਚ, ਜੰਜਾਲ ਵਿਚ । ਗਿਰਹੀ—ਗ੍ਰਿਹਸਤੀ
। ੫।

ਤਜੀਅਲੇ—ਤਿਆਗਿਆ । ਤਿਸ—ਤ੍ਰਿਸ਼ਨਾ । ਅਵਿਗਤੁ—[ਅਘ੍ਯਕ੍ਰਤ] ਅਦ੍ਰਿਸ਼ਟ
ਪ੍ਰਭੂ । ੬।

ਕਥੀਅਲੇ—ਕਹੀ ਜਾਂਦੀ ਹੈ । ਸੇਤ—ਚਿੱਟਾ, ਫਿੱਕਾ । ਬਰਨ—ਰੰਗ । ਸੇਤ ਬਰਨ—

ਜਿਨ੍ਹਾਂ ਦੇ ਰੰਗ ਵੱਥ ਹੋ ਜਾਂਦੇ ਹਨ। ਦੂਤਾ-ਕਾਮਾਦਿਕ ਵੈਰੀ। ਮਧੁ-ਸ਼ਹਦ। ਤਾਮ੍ਹ-
[ਰਸਯ] ਉਸ (ਸ਼ਹਦ) ਦਾ। ਰਸਾਦੰ-[ਅਧ-ਖਾਣਾ, ਰੱਖਣਾ] ਰਸ ਚੱਖਣ ਵਾਲਾ। ੭।

ਜੁਆਇਆ-ਜੁੜਿਆ ਹੋਇਆ, ਵਿਆਪਕ। ਮਮ-ਮੋਰਾ। ਪੁਨਹਿ-[ਪੁਨ੍ਹ:]-ਮੁੜ
ਫਿਰ। ਗਰਭੰ-ਗਰਭ-ਵਾਸ, ਜਨਮ। ਬਿਖੁ-(ਮਾਇਆ-) ਜ਼ਹਰ। ਤਜਿ-ਛੱਡ ਕੇ। ੮।

ਅਰਥ :-ਹੇ ਭਾਈ। ਸਰਬ-ਵਿਆਪਕ ਜਗਤ-ਮਾਲਕ ਪਰਮਾਤਮਾ ਨੂੰ ਸਦਾ
ਚੇਤੇ ਰੱਖੋ। ਪ੍ਰਭੂ ਨੂੰ ਆਪਣੇ ਹਿਰਦੇ ਵਿਚ ਟਿਕਾਓ-(ਇਸ ਨੂੰ ਆਪਣੀ) ਮਾਲਾ(ਬਣਾਉ)
। ੧। ਰਹਾਉ।

ਇਸ ਇਕੋ ਹੀ (ਸਰੀਰ-) ਨਗਰ ਵਿਚ (ਕਾਮਾਦਿਕ) ਪੰਜ ਚੋਰ ਵੱਸੇ ਹੋਏ ਹਨ,
ਵਰਜਦਿਆਂ ਭੀ (ਇਹਨਾਂ ਵਿਚੋਂ ਹਰੇਕ ਇਸ ਨਗਰ ਵਿਚਲੇ ਆਤਮਕ ਗੁਣਾਂ ਨੂੰ)
ਚੁਰਾਣ ਲਈ ਉੱਠ ਦੌੜਦਾ ਹੈ। (ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਕੇ)
ਜੇਹੜਾ ਮਨੁੱਖ (ਇਹਨਾਂ ਪੰਜਾਂ ਤੋਂ) ਮਾਇਆ ਦੇ ਤਿੰਨ ਗੁਣਾਂ ਤੋਂ ਅਤੇ ਦਸ ਇੰਦ੍ਰਿਆਂ
ਤੋਂ (ਆਪਣਾ ਆਤਮਕ ਗੁਣਾਂ ਦਾ) ਸਰਮਾਇਆ ਬਚਾ ਰੱਖਦਾ ਹੈ, ਹੇ ਨਾਨਕ ! ਉਹ
(ਇਹਨਾਂ ਤੋਂ) ਸਦਾ ਲਈ ਖ਼ਲਾਸੀ ਪ੍ਰਾਪਤ ਕਰ ਲੈਂਦਾ ਹੈ। ੧।

ਜਿਸ ਮਾਇਆ ਦਾ ਮੂਲ-ਪ੍ਰਭੂ, ਮਾਇਆ ਦੇ ਪ੍ਰਭਾਵ ਤੋਂ ਉੱਚਾ ਹੈ, ਜਗਤ
ਪਸਾਰਾ ਜਿਸ ਮਾਇਆ ਦੇ ਪ੍ਰਭਾਵ ਹੇਠ ਹੈ, ਚਾਰੇ ਵੇਦ ਜਿਸ (ਮਾਇਆ ਦੇ ਬਲ ਦੇ
ਜ਼ਿਕਰ) ਵਿਚ ਲੱਗੇ ਰਹੇ ਹਨ, ਉਹ ਮਾਇਆ ਸਹਜੇ ਹੀ (ਉਹਨਾਂ ਬੰਦਿਆਂ ਤੋਂ) ਪਰੇ
ਹਟ ਜਾਂਦੀ ਹੈ (ਜੋ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਂਦੇ ਹਨ, ਕਿਉਂਕਿ) ਉਹ
ਬੰਦੇ, ਹੇ ਨਾਨਕ ! ਪਰਮਾਤਮਾ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਮਾਇਆ ਦੇ ਹੱਲਿਆਂ
ਵਲੋਂ) ਸੁਚੇਤ ਰਹਿੰਦੇ ਹਨ। ੨।

(ਇਹ ਸਾਰਾ ਜਗਤ ਜਿਸ ਪਾਰਜਾਤ-ਪ੍ਰਭੂ ਦਾ) ਫੁੱਲ ਪੱਤਰ ਭਾਲੀਆਂ ਆਦਿਕ
ਪਸਾਰਾ ਹੈ, ਜੋ ਪ੍ਰਭੂ ਸਾਰੇ ਜਗਤ ਦਾ ਮੂਲ ਹੈ, ਜਿਸ ਦੀ ਜੋਤਿ ਸਭ ਜੀਵਾਂ ਵਿਚ ਪਸਰ
ਰਹੀ ਹੈ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ,
ਉਹ (ਸਰਬ-ਇੱਛਾ-ਪੂਰਕ) ਪਾਰਜਾਤ (-ਪ੍ਰਭੂ) ਮੇਰੇ ਹਿਰਦੇ-ਆਂਗਨ ਵਿਚ ਪਰਗਟ ਹੋ
ਗਿਆ ਹੈ (ਤੇ ਮੇਰੇ ਅੰਦਰੋਂ ਮਾਇਆ ਵਾਲੇ ਜੰਜਾਲ ਮੁੱਕ ਗਏ ਹਨ)। (ਹੇ ਭਾਈ !
ਤੁਸੀਂ ਭੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਉ, ਇਸ ਤਰ੍ਹਾਂ) ਮਾਇਆ ਦੇ
ਬਹੁਤੇ ਜੰਜਾਲ ਛੱਡ ਸਕੋਗੇ। ੩।

ਹੇ (ਮੇਰੀ) ਸਿੱਖਿਆ ਸੁਣਨ ਵਾਲੇ ਭਾਈ ! ਜੋ ਬੇਨਤੀ ਨਾਨਕ ਕਰਦਾ ਹੈ ਉਹ
ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ, ਇਸ ਤਰ੍ਹਾਂ ਤੂੰ)

ਮਾਇਆ ਦੇ ਬੰਧਨ ਤਿਆਗ ਸਕੇਂਗਾ। ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਇਕ ਪਰਮਾਤਮਾ ਦੀ ਲਿਵ ਲੱਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ। ੪।

(ਜਿਸ ਮਨੁੱਖ ਨੇ ਪਰਮਾਤਮਾ ਨੂੰ ਹਿਰਦੇ ਵਿਚ ਵਸਾ ਲਿਆ ਹੈ) ਉਹ ਗੁਰੂ ਕਿਹਾ ਜਾ ਸਕਦਾ ਹੈ, ਉਹ (ਅਸਲ) ਸਿੱਖ ਕਿਹਾ ਜਾ ਸਕਦਾ ਹੈ, ਉਹ (ਅਸਲ) ਵੈਦ ਕਿਹਾ ਜਾ ਸਕਦਾ ਹੈ, ਕਿਉਂਕਿ ਉਹ ਹੋਰ (ਆਤਮਕ) ਰੋਗੀਆਂ ਦੇ ਰੋਗ ਸਮਝ ਲੈਂਦਾ ਹੈ। ਪਰਮਾਤਮਾ ਦੇ ਸਿਮਰਨ ਦੀ ਬਰਕਤਿ ਨਾਲ ਦੁਨੀਆਂ ਦਾ ਕੰਮ-ਧੰਧਾ ਉਸ ਨੂੰ ਵਿਆਪ ਨਹੀਂ ਸਕਦਾ। (ਪ੍ਰਭੂ ਦੇ ਸਿਮਰਨ ਸਦਕਾ) ਉਹ ਮਾਇਆ ਦੇ ਬੰਧਨ ਵਿਚ ਨਹੀਂ (ਫਸਦਾ), ਉਹ ਗ੍ਰਿਹਸਤੀ (ਹੁੰਦਾ ਭੀ) ਜੋਗੀ ਹੈ। ੫।

ਜਿਸ ਮਨੁੱਖ ਨੇ ਗੁਰੂ ਦੀ ਮੋਹਰ ਨਾਲ ਆਪਣੇ ਮਨ ਵਿਚ ਜਗਤ-ਮੂਲ ਅਦ੍ਰਿਸ਼ਟ ਪ੍ਰਭੂ ਨੂੰ ਸਿਮਰਿਆ ਹੈ ਤੇ ਉਸ ਨਾਲ ਮਿਲਾਪ ਹਾਸਲ ਕਰ ਲਿਆ ਹੈ ਉਸ ਨੇ ਕਾਮ ਰੋਧ ਤੇ ਅਹੰਕਾਰ ਤਿਆਗ ਦਿੱਤਾ ਹੈ, ਉਸ ਨੇ ਲੋਭ ਮੋਹ ਤੇ ਮਾਇਆ ਦੀ ਤ੍ਰਿਸ਼ਨਾ ਛੱਡ ਦਿੱਤੀ ਹੈ। ੬।

ਪਰਮਾਤਮਾ ਨਾਲ ਭੂੰਘੀ ਸਾਂਝ ਬਣਨੀ, ਪ੍ਰਭੂ-ਚਰਨਾਂ ਵਿਚ ਸੁਰਤਿ ਜੁੜਨੀ—ਇਹ ਸਭ ਪ੍ਰਭੂ ਦੀ ਦਾਤਿ ਹੀ ਕਹੀ ਜਾ ਸਕਦੀ ਹੈ, (ਜਿਸ ਨੂੰ ਇਹ ਦਾਤਿ ਮਿਲਦੀ ਹੈ ਉਸ ਨੂੰ ਤੱਕ ਕੇ) ਕਾਮਾਦਿਕ ਵੈਰੀਆਂ ਦਾ ਰੰਗ ਫੱਕ ਹੋ ਜਾਂਦਾ ਹੈ, ਕਿਉਂਕਿ ਸਿਮਰਨ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ, ਮਾਨੋ ਬ੍ਰਹਮ-ਰੂਪ ਕਮਲ ਦਾ ਸ਼ਹਦ (ਚੋਣ ਲੱਗ ਪੈਂਦਾ ਹੈ) ਉਸ (ਨਾਮ-ਅੰਮ੍ਰਿਤ ਸ਼ਹਦ ਦਾ) ਰਸ ਉਹ ਮਨੁੱਖ ਚੱਖਦਾ ਹੈ (ਇਸ ਕਰਕੇ ਉਹ ਮਾਇਆ ਦੇ ਹਲਿਆਂ ਵਲੋਂ) ਸੁਚੇਤ ਰਹਿੰਦਾ ਹੈ, (ਮਾਇਆ-ਮੋਹ ਦੀ ਨੀਂਦ ਵਿਚ) ਗਾਫ਼ਿਲ ਨਹੀਂ ਹੁੰਦਾ। ੭।

ਹੇ ਨਾਨਕ ! ਜੇ ਪ੍ਰਭੂ ਵਡੇ ਜਿਗਰੇ ਵਾਲਾ ਹੈ, ਸਾਰੇ ਪਾਤਾਲ (ਸਾਰਾ ਸੰਸਾਰ ਜਿਸ ਪਾਰਜਾਤ-ਪ੍ਰਭੂ) ਦੇ ਖੱਤਰ (ਪਸਾਰਾ) ਹਨ, ਜੇ ਸਭ ਜੀਵਾਂ ਵਿਚ ਵਿਆਪਕ ਹੈ, ਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮੈਂ ਉਸ ਦਾ ਨਾਮ-ਅੰਮ੍ਰਿਤ ਪੀਤਾ ਹੈ ਤੇ ਮਾਇਆ ਦਾ ਜ਼ਹਰ ਤਿਆਗਿਆ ਹੈ, ਹੁਣ ਮੇਰਾ ਮੁੜ ਮੁੜ ਗਰਭ-ਵਾਸ (ਜਨਮ ਮਰਨ) ਨਹੀਂ ਹੋਵੇਗਾ। ੮। ੧।

ਗੁਰੂਗੀ ਮਹਲਾ ੧ ॥ ਕਵਨ ਕਵਨ ਜਾਚਹਿ ਪ੍ਰਭ ਦਾਤੇ ਤਾ ਕੇ ਅੰਤ ਨ ਪਰਹਿ ਸੁਮਾਰ ॥ ਜੈਸੀ ਭੂਖ ਹੋਇ ਅਭ ਅੰਤਰਿ ਤੂੰ ਸਮਰਥੁ ਸਚੁ ਦੇਵਣਹਾਰ ॥ ੧ ॥ ਐ ਜੀ ਜਪੁ ਤਪੁ ਸੰਜਮੁ ਸਚੁ ਅਧਾਰ ॥ ਹਰਿ ਹਰਿ ਨਾਮੁ ਦੇਹਿ ਸੁਖੁ ਪਾਈਐ ਤੇਰੀ ਭਗਤਿ ਭਰੇ ਭੰਡਾਰ ॥ ੧ ॥ ਰਹਾਉ ॥

ਸੁੰਨ ਸਮਾਧਿ ਰਹਹਿ ਲਿਵ ਲਾਗੇ ਏਕਾ ਏਕੀ ਸਬਦੁ ਬੀਚਾਰ ॥ ਜਲੁ ਥਲੁ
ਧਰਣਿ ਗਗਨੁ ਤਹ ਨਾਹੀ ਆਪੇ ਆਪੁ ਕੀਆ ਕਰਤਾਰ ॥ ੨ ॥ ਨਾ ਤਦਿ
ਮਾਇਆ ਮਗਨੁ ਨ ਛਾਇਆ ਨਾ ਸੂਰਜ ਚੰਦ ਨ ਜੋਤਿ ਅਪਾਰ ॥ ਸਰਬ
ਦ੍ਰਿਸ਼ਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ ॥ ੩ ॥
ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸੁ ਅਕਾਰ ॥
ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ ॥ ੪ ॥ ਕੋਟਿ
ਤੇਤੀਸ ਜਾਚਹਿ ਪ੍ਰਭੁ ਨਾਇਕ ਦੇ ਦੇ ਤੋਟਿ ਨਾਹੀ ਭੰਡਾਰ ॥ ਉਂਧੈ ਭਾਂਡੈ
ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ ॥ ੫ ॥ ਸਿਧ ਸਮਾਧੀ
ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ ॥ ਜੈਸੀ ਪਿਆਸ
ਹੋਇ ਮਨ ਅੰਤਰਿ ਤੈਸੇ ਜਲੁ ਦੇਵਹਿ ਪਰਕਾਰ ॥ ੬ ॥ ਬਡੇ ਭਾਗ ਗੁਰੁ
ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ ॥ ਤਾ ਕਉ ਕਾਲੁ ਨਾਹੀ ਜਮੁ
ਜੋਹੈ ਬੁਝਹਿ ਅੰਤਰਿ ਸਬਦੁ ਬੀਚਾਰ ॥ ੭ ॥ ਅਬ ਤਬ ਅਵਰੁ ਨਾ ਮਾਗਉ
ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ ॥ ਨਾਨਕ ਚਾਤ੍ਰਕੁ ਅੰਮ੍ਰਿਤੁ
ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ ॥ ੮ ॥ ੨ ॥ [ਪੰਨਾ ੫੦੩]

ਪਦ ਅਰਥ :-ਕਵਨ ਕਵਨ-ਕੋਹੜੇ ਕੋਹੜੇ ? ਜਾਚਹਿ-ਮੰਗਦੇ ਹਨ। ਪ੍ਰਭੁ
ਦਾਤੇ-ਹੇ ਦਾਤਾਰ ਪ੍ਰਭੂ ! ਤਾ ਕੇ-ਉਹਨਾਂ ਜੀਵਾਂ ਦੇ। ਸੁਮਾਰ-ਗਿਣਤੀ, ਲੇਖ। ਅਭ
ਅੰਤਰਿ-[ਅਮ੍ਯਨ੍ਤਰਿ] ਧੁਰ ਅੰਦਰ, ਮਨ ਵਿਚ। ਸਚੁ-ਸਦਾ ਬਿਰ ਰਹਿਣ ਵਾਲਾ। ੧।

ਐ ਜੀ-ਹੇ ਪ੍ਰਭੂ ਜੀ ! ਸਚੁ ਅਧਾਰ-ਸਦਾ ਬਿਰ ਰਹਿਣ ਵਾਲਾ ਆਸਰਾ।
ਭੰਡਾਰ-ਖਜ਼ਾਨੇ। ੧। ਰਹਾਉ।

ਸੁੰਨ-[ਬੁਨ੍ਯ] ਸੁੰਵ, ਉਹ ਅਵਸਥਾ ਜਿਥੇ ਕੋਈ ਫੁਰਨਾ ਨਾਂਹ ਉਠੇ। ਰਹਹਿ-
ਤੂੰ ਰਹਿੰਦਾ ਹੈਂ। ਏਕਾ ਏਕੀ-ਤੂੰ ਇਕੱਲਾ ਹੀ। ਸਬਦੁ-ਬਚਨ, ਹੁਕਮ, ਇਰਾਦਾ।
ਧਰਣਿ-ਧਰਤੀ। ਗਗਨੁ-ਆਕਾਸ਼। ਤਹ-ਤਦੋਂ। ਆਪੁ-ਆਪਣੇ ਆਪ ਨੂੰ।
ਕਰਤਾਰ-ਹੇ ਕਰਤਾਰ ! ੨।

ਤਦਿ-ਤਦੋਂ। ਮਗਨੁ-ਮਸਤ (ਜੀਵ)। ਛਾਇਆ-ਮਾਇਆ ਦੇ ਪ੍ਰਭਾਵ (ਵਿਚ)।
ਅਪਾਰ-ਅਪਰ, ਅਵਰ, ਕੋਈ ਹੋਰ। ਸਰਬਦ੍ਰਿਸ਼ਟਿ ਲੋਚਨ-ਸਾਰੇ ਜੀਵਾਂ ਨੂੰ ਵੇਖ ਸਕਣ
ਵਾਲੀ ਅੱਖ। ਅਭ ਅੰਤਰਿ-[ਅਮ੍ਯਨ੍ਤਰ] (ਤੇਰੇ ਆਪਣੇ ਹੀ) ਧੁਰ ਅੰਦਰ। ਸਾਰ-
ਸੰਭਾਲ। ੩।

ਤਿਨਿ-ਉਸ (ਪਰਮਾਤਮਾ) ਨੇ। ਕੀਆ-(ਜਦੋਂ) ਪੈਦਾ ਕੀਤਾ। ਮਹੇਸ-ਸ਼ਿਵ।

ਅਕਾਰ—ਸਰੂਪ, ਵਜੂਦ, ਹਸਤੀ । ਜਾਚਿਕ—ਮੰਗਤੀ ਕਰੇ—ਕਰਦਾ ਹੈ । ਅਪੁਨੈ ਬੀਚਾਰ—
ਆਪਣੇ ਵਿਚਾਰ ਅਨੁਸਾਰ । ੪ ।

ਕੋਟਿ ਤੇਤੀਸ—ਤੇਤੀ ਕ੍ਰੋੜ (ਦੇਵਤੇ) । ਨਾਇਕ—(ਸਭ ਦੀ) ਅਗਵਾਈ ਕਰਨ
ਵਾਲਾ । ਤੋਟਿ—ਕਮੀ । ਉਂਧੈ ਭਾਂਡੈ—ਪੁੱਠੇ ਪਏ ਭਾਂਡੇ ਵਿਚ । ਸੀਧੈ—ਸਿੱਧੇ ਭਾਂਡੇ ਵਿਚ ।
ਨਿਹਾਰ—(ਉਸ ਪ੍ਰਭੂ ਦੇ) ਤੱਕਣ ਨਾਲ, ਮੇਹਰ ਦੀ ਨਿਗਾਹ ਨਾਲ । ੫ ।

ਸਿਧ—ਪੁੱਗੇ ਹੋਏ ਜੋਗੀ । ਰਿਧਿ ਸਿਧਿ—ਕਰਾਮਾਤੀ ਤਾਕਤਾਂ । ਜਾਚਿ—ਮੰਗ ਕੇ ।
ਤੈਸੋ ਪਰਕਾਰ—ਉਸੇ ਕਿਸਮ ਦਾ । ਦੇਵਹਿ—ਤੂੰ ਦੇਂਦਾ ਹੈਂ । ੬ ।

ਸੇਵਹਿ—ਜੋ ਸੇਵਦੇ ਹਨ । ਭੇਦੁ—ਫਰਕ। ਮੁਰਾਰ—ਪਰਮਾਤਮਾ । ਤਾ ਕਉ—ਉਹਨਾਂ
(ਬੰਦਿਆਂ) ਨੂੰ । ਨਾਹੀ ਜੋਹੈ—ਨਹੀਂ ਤੱਕਦਾ । ਕਾਲੁ ਜਮੁ—ਮੌਤ, ਮੌਤ ਦਾ ਸਹਮ,
ਆਤਮਕ ਮੌਤ । ਅੰਤਰਿ ਬੀਚਾਰ—ਸੋਚ-ਮੰਡਲ ਵਿਚ । ਬੁਝਹਿ—(ਜੇਹੜੇ ਬੰਦੇ) ਸਮਝਦੇ
ਹਨ । ੭ ।

ਅਬ ਤਬ—ਕਦੇ ਭੀ । ਨ ਮਾਗਉ—ਮੈਂ ਨਹੀਂ ਮੰਗਦਾ । ਪਹਿ—ਪਾਸੋਂ ।
ਪਿਆਰਿ—ਪਿਆਰ ਨਾਲ, ਪਿਆਰ ਦੀ ਨਿਗਾਹ ਨਾਲ । ਚਾੜ੍ਹਕ—ਪਪੀਹਾ । ਜਸੁ—
ਸਿਫਤਿ ਸਾਲਾਹ । ੮ ।

ਅਰਥ :-ਹੈ ਪ੍ਰਭੂ ਜੀ ! (ਸਾਨੂੰ ਜੀਵਾਂ ਨੂੰ) ਆਪਣਾ ਨਾਮ ਦੇਹ (ਤੇਰੇ ਨਾਮ ਦੀ
ਬਰਕਤਿ ਨਾਲ ਹੀ) ਆਤਮਕ ਆਨੰਦ ਮਿਲਦਾ ਹੈ (ਇਸ ਪਦਾਰਥ ਦੀ ਤੇਰੇ ਘਰ ਵਿਚ
ਕੋਈ ਕਮੀ ਨਹੀਂ ਹੈ) ਤੇਰੀ ਭਗਤੀ ਦੇ (ਤੇਰੇ ਖਾਸ) ਖ਼ਜ਼ਾਨੇ ਭਰੇ ਪਏ ਹਨ । ਤੇਰਾ ਨਾਮ
ਹੀ (ਸਾਡੇ ਵਾਸਤੇ) ਜਪ ਹੈ ਤਪ ਹੈ ਸੰਜਮ ਹੈ, ਤੇਰਾ ਨਾਮ ਹੀ (ਸਾਡੇ ਵਾਸਤੇ) ਸਦਾ
ਬਿਰ ਰਹਿਣ ਵਾਲਾ ਆਸਰਾ ਹੈ । ੧ । ਰਹਾਉ ।

ਹੇ ਦਾਤਾਰ ਪ੍ਰਭੂ ! ਬੇਅੰਤ ਜੀਵ (ਤੇਰੇ ਦਰ ਤੋਂ ਦਾਤਾਂ) ਮੰਗਦੇ ਹਨ ਉਹਨਾਂ ਦੀ
ਗਿਣਤੀ ਦੇ ਅੰਤ ਨਹੀਂ ਪੈ ਸਕਦੇ । ਜਿਹੋ ਜਿਹੀ (ਕਿਸੇ ਦੇ) ਧੁਰ ਅੰਦਰ (ਮੰਗਣ ਦੀ)
ਭੁੱਖ ਹੁੰਦੀ ਹੈ, ਹੇ ਦੇਣਹਾਰ ਪ੍ਰਭੂ ! ਤੂੰ (ਪੂਰੀ ਕਰਦਾ ਹੈਂ), ਤੂੰ ਸਦਾ-ਬਿਰ ਹੈਂ ਤੇ ਦਾਤਾਂ
ਦੇਣ ਜੋਗਾ ਹੈਂ । ੧ ।

ਹੇ ਕਰਤਾਰ ! ਜਦੋਂ ਤੂੰ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਸੀ, ਤਦੋਂ
ਨਾਂਹ ਪਾਣੀ ਸੀ, ਨਾਂਹ ਸੁੱਕ ਸੀ, ਨਾਂਹ ਧਰਤੀ ਸੀ, ਨਾਂਹ ਆਕਾਸ਼ ਸੀ, ਤਦੋਂ ਤੂੰ ਆਪ
ਹੀ ਅਫੁਰ ਅਵਸਥਾ ਵਿਚ (ਆਪਣੇ ਅੰਦਰ) ਸੁਰਤਿ ਜੋੜ ਕੇ ਸਮਾਧੀ ਲਾਈ ਬੈਠਾ ਸੀ,
ਤੂੰ ਇਕੱਲਾ ਆਪ ਹੀ ਆਪਣੇ ਇਰਾਦੇ ਨੂੰ ਸਮਝਦਾ ਸੀ । ੨ ।

ਤਦੋਂ ਨਾਂਹ ਇਹ ਮਾਇਆ ਸੀ, ਨਾਂਹ ਇਸ ਮਾਇਆ ਦੇ ਪ੍ਰਭਾਵ ਵਿਚ ਮਸਤ
ਕੋਈ ਜੀਵ ਸੀ, ਨਾਂਹ ਤਦੋਂ ਸੂਰਜ ਸੀ, ਨਾਂਹ ਚੰਦ੍ਰਮਾ ਸੀ, ਨਾਂਹ ਹੀ ਕੋਈ ਹੋਰ ਜੋਤਿ

ਸੀ । ਹੇ ਪ੍ਰਭੂ ! ਸਾਰੇ ਜੀਵਾਂ ਨੂੰ ਵੇਖ ਸਕਣ ਵਾਲੀ ਤੇਰੀ ਅੱਖ, ਤਿੰਨਾਂ ਭਵਨਾਂ ਦੀ ਸਾਰ ਲੈ ਸਕਣ ਵਾਲੀ ਤੇਰੀ ਆਪਣੀ ਹੀ ਨਜ਼ਰ ਤੇਰੇ ਆਪਣੇ ਹੀ ਅੰਦਰ ਟਿਕੀ ਹੋਈ ਸੀ । ੩ ।

ਜਦੋਂ ਉਸ ਪਰਮਾਤਮਾ ਨੇ ਹਵਾ ਪਾਣੀ ਅੱਗ (ਆਦਿਕ ਤੱਤ) ਰਚੇ, ਤਾਂ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ ਦੇ ਵਜ੍ਹਾਦ ਰਚੇ । ਹੇ ਪ੍ਰਭੂ ! (ਇਹ ਬ੍ਰਹਮਾ ਵਿਸ਼ਨੂੰ ਸ਼ਿਵ ਆਦਿਕ) ਸਾਰੇ ਹੀ (ਤੇਰੇ ਪੈਦਾ ਕੀਤੇ ਜੀਵ ਤੇਰੇ ਦਰ ਦੇ) ਮੰਗਤੇ ਹਨ, ਤੂੰ ਸਭ ਨੂੰ ਦਾਤਾਂ ਦੇਣ ਵਾਲਾ ਹੈਂ । (ਸਮਰੱਥ ਪ੍ਰਭੂ) ਆਪਣੀ ਵਿਚਾਰ ਅਨੁਸਾਰ (ਸਭ ਨੂੰ) ਦਾਤਾਂ ਦੇਂਦਾ ਹੈ । ੪ ।

ਹੇ ਸਭ ਦੀ ਅਗਵਾਈ ਕਰਨ ਵਾਲੇ ਪ੍ਰਭੂ ! ਤੇਰੀ ਕ੍ਰੋੜ ਦੇਵਤੇ (ਭੀ ਤੇਰੇ ਦਰ ਤੋਂ) ਮੰਗਦੇ ਹਨ । (ਉਹਨਾਂ ਨੂੰ ਦਾਤਾਂ) ਦੇ ਦੇ ਕੇ ਤੇਰੇ ਖ਼ਜ਼ਾਨਿਆਂ ਵਿਚ ਘਾਟਾ ਨਹੀਂ ਪੈਂਦਾ । (ਮਾਇਕ ਪਦਾਰਥ ਤਾਂ ਸਭ ਨੂੰ ਮਿਲਦੇ ਹਨ, ਪਰ) ਸਰਧਾ-ਹੀਨ ਹਿਰਦੇ ਵਿਚ (ਤੇਰੇ ਨਾਮ-ਅੰਮ੍ਰਿਤ ਦੀ ਦਾਤਿ ਵਿਚੋਂ) ਕੁਝ ਭੀ ਨਹੀਂ ਟਿਕਦਾ, ਤੇ ਸਰਧਾ-ਭਰਪੂਰ ਹਿਰਦੇ ਵਿਚ ਤੇਰੀ ਮੋਹਰ ਦੀ ਨਿਗਾਹ ਨਾਲ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਟਿਕਦਾ ਹੈ । ੫ ।

ਜੋਗ-ਸਾਧਨਾਂ ਵਿਚ ਪੁੱਗੇ ਹੋਏ ਜੋਗੀ ਭੀ ਸਮਾਧੀ ਵਿਚ ਟਿਕ ਕੇ ਤੈਥੋਂ ਹੀ ਮੰਗਦੇ ਹਨ, ਕਰਮਾਤੀ ਤਾਕਤਾਂ ਮੰਗ ਮੰਗ ਕੇ ਤੇਰੀ ਜੈ-ਜੈ ਕਾਰ ਕਰਦੇ ਹਨ । (ਇਹੀ ਆਖਦੇ ਹਨ—ਤੇਰੀ ਜੈ ਹੋਵੇ, ਤੇਰੀ ਜੈ ਹੋਵੇ) ਜਿਹੋ ਜਿਹੀ ਕਿਸੇ ਦੇ ਮਨ ਵਿਚ (ਮੰਗਣ ਦੀ) ਪਿਆਸ ਹੁੰਦੀ ਹੈ, ਤੂੰ, ਹੇ ਪ੍ਰਭੂ ! ਉਸੇ ਕਿਸਮ ਦਾ ਜਲ ਦੇ ਦੇਂਦਾ ਹੈਂ । ੬ ।

ਪਰ ਅਸਲੀ ਵਡੇ ਭਾਗ ਉਹਨਾਂ ਬੰਦਿਆਂ ਦੇ ਹਨ ਜੋ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ । ਗੁਰੂ ਤੇ ਪਰਮਾਤਮਾ ਵਿਚ ਕੋਈ ਫਰਕ ਨਹੀਂ ਹੁੰਦਾ । ਜੇਹੜੇ ਬੰਦੇ ਆਪਣੇ ਸੋਚ-ਮੰਡਲ ਵਿਚ (ਮਾਇਕ ਪਦਾਰਥਾਂ ਦੀ ਮੰਗ ਦੇ ਥਾਂ) ਗੁਰੂ ਦੇ ਸ਼ਬਦ ਨੂੰ ਸਮਝਦੇ ਹਨ, ਆਤਮਕ ਮੋਤ ਉਹਨਾਂ ਦੇ ਨੇੜੇ ਨਹੀਂ ਢੁਕ ਸਕਦੀ । ੭ ।

(ਇਸ ਵਾਸਤੇ) ਮੈਂ ਕਦੇ ਭੀ ਪਰਮਾਤਮਾ ਪਾਸੋਂ ਹੋਰ ਕੁਝ ਨਹੀਂ ਮੰਗਦਾ । (ਮੈਂ ਇਹ ਅਰਦਾਸ ਕਰਦਾ ਹਾਂ—) ਹੇ ਨਿਰੰਜਨ ਪ੍ਰਭੂ ! ਪਿਆਰ ਦੀ ਨਿਗਾਹ ਨਾਲ ਮੈਨੂੰ ਆਪਣਾ ਨਾਮ ਬਖ਼ਸ਼ । ਨਾਨਕ ਪਪੀਹਾ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਮੰਗਦਾ ਹੈ । ਹੇ ਹਰੀ ! ਕਿਰਪਾ ਕਰ ਕੇ ਆਪਣੀ ਸਿਫਤ ਸਾਲਾਹ ਦੇਹ । ੮ । ੨ ।

ਗੁਜਰੀ ਮਹਲਾ ੧ ॥ ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ॥ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ॥

੧॥ ਭਾਈ ਰੇ ਰਾਮ ਨਾਮਿ ਚਿਤੁ ਲਾਈ॥ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ ॥੧॥ ਰਹਾਉ ॥ ਐ ਜੀ ਬਹੁਤੇ ਭੇਖ ਕਰਹਿ ਭਿਖਿਆ

ਕਉ ਕੇਤੇ ਉਦਰੁ ਭਰਨ ਕੈ ਤਾਈ ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ
 ਬਿਨੁ ਗੁਰ ਗਰਬੁ ਨਾ ਜਾਈ ॥੨॥ ਐ ਜੀ ਕਾਲੁ ਸਦਾ ਸਿਰ ਉਪਰਿ ਠਾਢੇ
 ਜਨਮਿ ਜਨਮਿ ਵੈਰਾਈ ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੁਝ
 ਬੁਝਾਈ ॥੩॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ ॥
 ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ ॥੪॥ ਐ ਜੀਉ
 ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ ॥ ਜੋ ਤਿਸੁ
 ਭਾਵੈ ਸੋਈ ਕਰਸੀ ਕਿਰਤੁ ਨਾ ਮੋਟਿਆ ਜਾਈ ॥੫॥ ਐ ਜੀ ਭਾਗਿ ਪਰੇ
 ਗੁਰ ਸਰਣਿ ਤੁਮਾਰੀ ਮੈ ਅਵਰ ਨਾ ਦੂਜੀ ਭਾਈ ॥ ਅਬ ਤਬ ਏਕੋ ਏਕੁ
 ਪੁਕਾਰਉ ਆਦਿ ਜੁਗਾਦਿ ਸਖਾਈ ॥੬॥ ਐ ਜੀ ਰਾਖਹੁ ਪੈਜ ਨਾਮ ਅਪੁਨੇ
 ਕੀ ਤੁਝ ਹੀ ਸਿਉ ਬਨਿ ਆਈ ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ
 ਹਉਮੈ ਸਬਦਿ ਜਲਾਈ ॥੭॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ
 ਇਸੁ ਜਗ ਮਹਿ ਆਇਆ ਜਾਈ ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ
 ਕੰਠਿ ਬਣਾਈ ॥੮॥੩॥ [ਪੰਨਾ ੫੦੪]

ਪਦ ਅਰਥ :- ਐ ਜੀ-ਹੋ ਭਾਈ ! ਜਨਮਿ-ਜਨਮ ਕੇ । ਜਨਮਿ ਮਰੈ-(ਮੁੜ
 ਮੁੜ) ਜੰਮਦਾ ਮਰਦਾ ਹੈ । ਫੁਨਿ-[ਪੁਨ:] ਮੁੜ ਮੁੜ । ਗਤਿ-ਉੱਚੀ ਆਤਮਕ ਅਵ-
 ਸਥਾ । ਕਾਈ-[ਕਾਅਧਿ] ਕੋਈ ਭੀ । ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ਨਾਮੇ-ਨਾਮਿ
 ਹੀ, ਨਾਮ ਵਿਚ ਹੀ । ਪਤਿ-ਝੋਲਤ । ੧।

ਨਾਮਿ-ਨਾਮਿ ਵਿਚ । ਲਾਈ-ਲਾਇ, ਜੋੜ । ਜਾਚੇ-ਜਾਚਿ, ਮੰਗੀ । ਬਡਾਈ-
 ਵਡਿਆਈ । ੧। ਰਹਾਉ ।

ਕਰਹਿ-ਤੂੰ ਕਰਦਾ ਹੈਂ । ਭਿਖਿਆ ਕਉ-ਭਿੱਛਿਆ ਵਾਸਤੇ । ਕੇਤੇ-ਅਨੇਕਾਂ ।
 ਉਦਰੁ-ਪੇਟ । ਕੈ ਤਾਈ-ਦੀ ਖਾਤਰ । ਪ੍ਰਾਨੀ-ਹੋ ਪ੍ਰਾਣੀ ! ਗਰਬੁ-ਅਰੰਕਾਰ । ਨ
 ਜਾਈ-ਨਹੀਂ ਜਾਂਦਾ । ੨।

ਕਾਲੁ-ਮੌਤ, ਮੌਤ ਦਾ ਸਹਮ, ਆਤਮਕ ਮੌਤ । ਠਾਢੇ-ਖਲੋਤਾ ਹੋਇਆ ।
 ਜਨਮਿ ਜਨਮਿ-ਹਰੇਕ ਜਨਮ ਵਿਚ । ਵੈਰਾਈ-ਵੈਰੀ । ਸਾਚੈ-ਸਦਾ ਥਿਰ ਰਹਿਣ ਵਾਲੇ
 ਵਿਚ । ਸੇ-ਉਹ ਬੰਦੇ । ਬਾਚੇ-ਬਚੇ ਹਨ । ਬੁਝ-ਸਮਝ । ੩।

ਜੋਹਿ ਨ ਸਾਕੈ-ਤੱਕ ਨਹੀਂ ਸਕਦਾ । ਦੂਤ-ਵੈਰੀ । ਅਵਿਗਤ-[ਅਵਯਕਤ]
 ਅਦ੍ਰਿਸ਼ਟ । ਨਿਰੰਜਨਿ-ਨਿਰੰਜਨ (ਦੇ ਪਿਆਰ-ਰੰਗ) ਵਿਚ । ਰਾਤੇ-ਰੰਗੇ ਹੋਏ । ਸਿਉ-
 ਨਾਲ । ੪।

ਐ ਜੀਉ—ਹੇ (ਮੇਰੀ) ਜਿੰਦੇ ! ਟੇਕ ਟਿਕਾਈ—ਟੇਕ ਟਿਕਾਇ, ਆਸਰਾ ਲੈ ਕੇ ।
ਅਬ ਤਬ—ਹੁਣ ਭੀ ਤੇ ਤਦੋਂ ਭੀ, ਸਦਾ । ਪੁਕਾਰਉ—ਮੈਂ ਪੁਕਾਰਦਾ ਹਾਂ ।੬।

ਐ ਜੀ—ਹੇ ਪ੍ਰਭੂ ਜੀ ! ਪੈਜ—ਲਾਜ । ਗੁਰ ਦਰਸੁ—ਗੁਰੂ ਦਾ ਦਰਸਨ । ਜਲਾਈ—
ਜਲਾਏ, ਸਾੜਦਾ ਹੈ ।੭।

ਮਾਗਉ—ਮੈਂ ਮੰਗਾਂ । ਰਹੈ ਨ ਦੀਸੈ—ਸਦਾ ਰਹਿਣ ਵਾਲਾ ਨਹੀਂ ਦਿੱਸਦਾ ।
ਕੰਠਿ—ਕੰਠੀ, ਮਾਲਾ । ਬਣਾਈ—ਮੈਂ ਬਣਾ ਲਵਾਂ ।੮।

ਅਰਥ :-ਹੇ ਭਾਈ ! (ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ)
ਜੰਮਦਾ ਹੈ ਮਰਦਾ ਹੈ ਫਿਰ ਜੰਮਦਾ ਹੈ ਮਰਦਾ ਹੈ । ਉਸ ਦਾ ਇਹ ਗੇੜ ਬਣਿਆ ਰਹਿੰਦਾ
ਹੈ, (ਕਿਉਂਕਿ) ਗੁਰੂ (ਦੀ ਸਰਨ) ਤੋਂ ਬਿਨਾ ਉੱਚੀ ਆਤਮਕ ਅਵਸਥਾ ਨਹੀਂ ਬਣਦੀ ।
ਜੇਹੜੇ ਪ੍ਰਾਣੀ ਗੁਰੂ ਦੀ ਸਰਨ ਪੈਂਦੇ ਹਨ ਉਹ (ਪਰਮਾਤਮਾ ਦੇ) ਨਾਮ ਵਿਚ ਹੀ ਰੰਗੇ
ਰਹਿੰਦੇ ਹਨ, ਤੇ ਨਾਮ ਵਿਚ ਰੰਗੇ ਰਹਿਣ ਕਰਕੇ ਉਹ ਉੱਚੀ ਆਤਮਕ ਅਵਸਥਾ ਤੇ
ਇੱਜ਼ਤ ਪ੍ਰਾਪਤ ਕਰ ਲੈਂਦੇ ਹਨ ।੨।

ਪਰਮਾਤਮਾ ਦਾ ਨਾਮ ਜਪਣ ਦੀ ਇਹੋ ਜਿਹੀ ਬਰਕਤਿ ਹੁੰਦੀ ਹੈ (ਕਿ ਜਨਮ
ਮਰਨ ਦਾ ਗੇੜ ਮੁੱਕ ਜਾਂਦਾ ਹੈ) । ਹੇ ਭਾਈ ! ਤੂੰ ਭੀ ਪਰਮਾਤਮਾ ਦੇ ਨਾਮ ਵਿਚ ਚਿੱਤ
ਜੋੜ, (ਗੁਰੂ ਦੀ ਸਰਨ ਪੈ ਕੇ) ਗੁਰੂ ਦੀ ਮੋਹਰ ਨਾਲ (ਭਾਵ, ਗੁਰੂ ਦੀ ਮੋਹਰ ਦਾ
ਪਾਤਰ ਬਣ ਕੇ) ਤੂੰ ਹਰੀ ਪ੍ਰਭੂ ਪਾਸੋਂ (ਨਾਮ ਦੀ ਦਾਤਿ ਹੀ) ਮੰਗ ।੧। ਰਹਾਉ ।

ਹੇ ਭਾਈ ! (ਤੂੰ ਪ੍ਰਭੂ ਦਾ ਨਾਮ ਵਿਸਰ ਕੇ) ਪੇਟ ਭਰਨ ਦੀ ਖ਼ਾਤਰ (ਦਰ ਦਰ ਤੋਂ)
ਭਿੱਛਿਆ ਲੈਣ ਵਾਸਤੇ ਕਈ ਤਰ੍ਹਾਂ ਦੇ (ਧਾਰਮਿਕ) ਭੇਖ ਬਣਾ ਰਿਹਾ ਹੈਂ । ਪਰ, ਹੇ ਪ੍ਰਾਣੀ !
ਪਰਮਾਤਮਾ ਦੀ ਭਗਤੀ ਤੋਂ ਬਿਨਾਂ ਆਤਮਕ ਆਨੰਦ ਨਹੀਂ ਮਿਲਦਾ, ਗੁਰੂ ਦੀ ਸਰਨ
ਤੋਂ ਬਿਨਾ ਅਹੰਕਾਰ ਦੂਰ ਨਹੀਂ ਹੁੰਦਾ ।੨।

ਹੇ ਭਾਈ ! (ਸਿਮਰਨ ਤੋਂ ਬਿਨਾ) ਆਤਮਕ ਮੌਤ ਸਦਾ ਤੇਰੇ ਸਿਰ ਉੱਤੇ
ਖਲੋਤੀ ਹੋਈ ਹੈ । ਇਹੀ ਹਰੇਕ ਜਨਮ ਵਿਚ ਤੇਰੀ ਵੈਰਨ ਤੁਰੀ ਆ ਰਹੀ ਹੈ । ਜੇਹੜੇ
ਮਨੁੱਖ ਗੁਰੂ ਦੇ ਸੱਚੇ ਸ਼ਬਦ ਵਿਚ ਰੰਗੇ ਰਹਿੰਦੇ ਹਨ ਉਹ (ਇਸ ਆਤਮਕ ਮੌਤ ਤੋਂ)
ਬਚ ਜਾਂਦੇ ਹਨ, (ਕਿਉਂਕਿ) ਗੁਰੂ (ਉਹਨਾਂ ਨੂੰ) (ਆਤਮਕ ਜੀਵਨ ਦੀ) ਸਮਝ ਦੇ
ਦੇਂਦਾ ਹੈ ।੩।

ਗੁਰੂ ਦੀ ਸਰਨ ਪਏ ਬੰਦਿਆਂ ਨੂੰ ਆਤਮਕ ਮੌਤ ਤੱਕ ਭੀ ਨਹੀਂ ਸਕਦੀ, ਉਹਨਾਂ
ਨੂੰ ਸਤਾ ਨਹੀਂ ਸਕਦੀ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਅਦਿਸ਼ਟ ਜਗਤ
ਨਾਥ ਨਿਰੰਜਨ ਪ੍ਰਭੂ ਵਿਚ ਰੱਤੇ ਰਹਿੰਦੇ ਹਨ, ਉਹ ਨਿਰਭਉ ਪਰਮਾਤਮਾ (ਦੇ ਚਰਨਾਂ)

ਨਾਲ ਆਪਣੀ ਸੁਰਤਿ ਜੋੜੀ ਰੱਖਦੇ ਹਨ ।੪।

ਹੇ (ਮੇਰੀ) ਜਿੰਦੇ ! (ਇਹ ਚੇਤੇ ਰੱਖ) ਪਰਮਾਤਮਾ ਨੂੰ ਇਹੀ ਚੰਗਾ ਲੱਗਦਾ ਹੈ ਕਿ (ਜੀਵਾਂ ਦੇ) ਕੀਤੇ ਕਰਮਾਂ ਦੇ ਸੰਸਕਾਰਾਂ ਦਾ ਇਕੱਠ (ਮਨ ਵਿਚੋਂ ਸਿਮਰਨ ਤੋਂ ਬਿਨਾ) ਮਿਟਾਇਆ ਨਹੀਂ ਜਾ ਸਕਦਾ; (ਇਸ ਵਾਸਤੇ) ਗੁਰੂ ਦਾ ਆਸਰਾ ਲੈ ਕੇ ਤੂੰ ਪਰਮਾਤਮਾ ਦੇ ਨਾਮ ਨੂੰ ਆਪਣੇ ਅੰਦਰ ਪੱਕੀ ਤਰ੍ਹਾਂ ਟਿਕਾ, ਪਰਮਾਤਮਾ ਦੇ ਨਾਮ ਵਿਚ ਹੀ ਆਪਣੀ ਸੁਰਤਿ ਜੋੜੀ ਰੱਖ ।੫।

ਹੇ ਸਤਿਗੁਰੂ ! ਮੈਂ ਭੱਜ ਕੇ ਤੇਰੀ ਸਰਨ ਆਇਆ ਹਾਂ, ਮੈਨੂੰ ਕੋਈ ਹੋਰ ਆਸਰਾ ਚੰਗਾ ਨਹੀਂ ਲੱਗਦਾ । ਮੈਂ ਸਦਾ ਇਕੋ ਇਕ ਪਰਮਾਤਮਾ ਦਾ ਨਾਮ ਹੀ ਕੂਕਦਾ ਹਾਂ । ਉਹੀ ਮੁੱਢ ਤੋਂ ਜੁਗਾਂ ਦੇ ਮੁੱਢ ਤੋਂ (ਜੀਵਾਂ ਦਾ) ਸਾਥੀ-ਮਿੱਤਰ ਚਲਿਆ ਆ ਰਿਹਾ ਹੈ ।੬।

ਹੇ ਪ੍ਰਭੂ ਜੀ ! (ਤੈਨੂੰ ਲੋਕ ਸਰਨ-ਪਾਲ ਆਖਦੇ ਹਨ, ਮੈਂ ਤੇਰੀ ਸਰਨ ਆਇਆ ਹਾਂ)-ਆਪਣੇ (ਸਰਨ-ਪਾਲ) ਨਾਮ ਦੀ ਲਾਜ ਪਾਲ, ਮੇਰੀ ਪ੍ਰੀਤ ਸਦਾ ਤੇਰੇ ਨਾਲ ਬਣੀ ਰਹੇ । ਮੇਹਰ ਕਰ ਮੈਨੂੰ ਗੁਰੂ ਦਾ ਦਰਸਨ ਕਰਾ ਤਾਂ ਕਿ ਗੁਰੂ ਆਪਣੇ ਸ਼ਬਦ ਦੀ ਰਾਹੀਂ (ਮੇਰੇ ਅੰਦਰੋਂ) ਹਉਮੈ ਸਾੜ ਦੇਵੇ ।੭।

ਹੇ ਪ੍ਰਭੂ ਜੀ ! (ਤੇਰੇ ਨਾਮ ਤੋਂ ਬਿਨਾ) ਮੈਂ (ਤੇਰੇ ਪਾਸੋਂ) ਹੋਰ ਕੀਹ ਮੰਗਾਂ ? ਮੈਨੂੰ ਕੋਈ ਚੀਜ਼ ਐਸੀ ਨਹੀਂ ਦਿੱਸਦੀ ਜੋ ਸਦਾ ਟਿਕੀ ਰਹਿ ਸਕੇ । ਇਸ ਜਗਤ ਵਿਚ ਜੇਹੜਾ ਭੀ ਆਇਆ ਹੈ, ਉਹ ਨਾਸਵੰਤ ਹੀ ਹੈ । ਮੈਨੂੰ ਨਾਨਕ ਨੂੰ ਆਪਣਾ ਨਾਮ-ਪਦਾਰਥ ਹੀ ਦੇਹ, ਮੈਂ (ਇਸ ਨਾਮ ਨੂੰ) ਆਪਣੇ ਹਿਰਦੇ ਦੀ ਮਾਲਾ ਬਣਾ ਲਵਾਂ ।੮।੩।

ਗੁਜਰੀ ਮਹਲਾ ੧ ॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ ॥ ੧ ॥ ਭਾਈ ਰੇ ਗੁਰ ਕਿਰਪਾ ਤੇ ਭਗਤਿ ਠਾਕੁਰ ਕੀ॥ ਸਤਿਗੁਰ ਵਾਕਿ ਹਿਰਦੈ ਹਰਿ ਨਿਰਮਲੁ ਨਾ ਜਮ ਕਾਣਿ ਨ ਜਮ ਕੀ ਬਾਕੀ॥

੧॥ ਰਹਾਉ॥ਹਰਿ ਗੁਣ ਰਸਨ ਰਵਹਿ ਪ੍ਰਭ ਸੰਗੇ ਜੋ ਤਿਸੁ ਭਾਵੈ ਸਹਜਿ ਹਰੀ ॥ ਬਿਨੁ ਹਰਿ ਨਾਮ ਬ੍ਰਿਥਾ ਜਗਿ ਜੀਵਨੁ ਹਰਿ ਬਿਨੁ ਨਿਹਫਲ ਮੇਕ ਘਰੀ ॥੨॥ ਐ ਜੀ ਖੋਟੇ ਠਉਰ ਨਾਹੀ ਘਰਿ ਬਾਹਰਿ ਨਿੰਦਕ ਗਤਿ ਨਹੀ ਕਾਈ ॥ ਰੋਸੁ ਕਰੈ ਪ੍ਰਭੁ ਬਖਸ ਨਾ ਮੇਟੈ ਨਿਤ ਨਿਤ ਚੜੈ ਸਵਾਈ॥

੩ ॥ ਐ ਜੀ ਗੁਰ ਕੀ ਦਾਤਿ ਨ ਮੇਟੈ ਕੋਈ ਮੇਰੈ ਠਾਕੁਰਿ ਆਪਿ ਦਿਵਾਈ ॥ਨਿੰਦਕ ਨਰ ਕਾਲੇ ਮੁਖ ਨਿੰਦਾ ਜਿਨੁ ਗੁਰ ਕੀ ਦਾਤਿ ਨ ਭਾਈ॥

੪॥ ਐ ਜੀ ਸਰਣਿ ਪਰੇ ਪ੍ਰਭੁ ਬਖਸਿ ਮਿਲਾਵੈ ਬਿਲਮ ਨਾ ਅਧੂਆ
 ਰਾਈ ॥ ਆਨਦ ਮੂਲੁ ਨਾਥੁ ਸਿਰਿ ਨਾਥਾ ਸਤਿਗੁਰੁ ਮੇਲਿ ਮਿਲਾਈ ॥
 ੫ ॥ ਐ ਜੀ ਸਦਾ ਦਇਆਲੁ ਦਇਆ ਕਹਿ ਰਵਿਆ ਗੁਰਮਤਿ ਭ੍ਰਮਨਿ
 ਚੁਕਾਈ ॥ ਪਾਰਸੁ ਭੇਟਿ ਕੰਚਨੁ ਧਾਤੁ ਹੋਈ ਸਤਸੰਗਤਿ ਕੀ ਵਡਿਆਈ ॥
 ੬॥ ਹਰਿ ਜਨੁ ਨਿਰਮਲੁ ਮਨੁ ਇਸਨਾਨੀ ਮਜਨੁ ਸਤਿਗੁਰੁ ਭਾਈ ॥
 ਪੁਨਰਪਿ ਜਨਮੁ ਨਾਹੀ ਜਨ ਸੰਗਤਿ ਜੋਤੀ ਜੋਤਿ ਮਿਲਾਈ ॥ ੭॥ ਤੂੰ ਵਡ
 ਪੁਰਖੁ ਅਗੰਮ ਤਰੇਵਰੁ ਹਮ ਪੰਖੀ ਤੁਝ ਮਾਹੀ ॥ ਨਾਨਕ ਨਾਮੁ ਨਿਰੰਜਨ
 ਦੀਜੈ ਜੁਗਿ ਜੁਗਿ ਸਬਦਿ ਸਲਾਹੀ ॥੮॥੪॥ [ਪੰਨਾ ੫੦੪]

ਪਦ ਅਰਥ :- ਐ ਜੀ—ਹੇ ਭਾਈ ! ਉਤਮ—ਉੱਚੀ ਜਾਤਿ ਦੇ । ਨੀਚ—ਨੀਵੀਂ
 ਜਾਤਿ ਦੇ । ਮਧਿਮ—ਵਿਚਕਾਰਲੀ ਜਾਤਿ ਦੇ । ਹਰਿ ਸਰਣਾਗਤਿ—ਹਰੀ ਦੀ ਸਰਨ ਆਏ
 ਹੋਏ । ਹਰਿ ਕੇ ਲੋਗ—ਪਰਮਾਤਮਾ ਦੇ ਭਗਤ । ਰਤੇ—ਚੰਗੇ ਹੋਏ । ਬੈਰਾਗੀ—ਨਿਰਮੋਹ ।
 ਸੋਗ—ਚਿੰਤਾ । ਬਿਜੋਗ—ਵਿਛੋੜਾ । ਬਿਸਰਜਿਤ—ਵਿਸਾਰੇ ਹੋਏ । ੧।

ਤੇ—ਤੋਂ, ਨਾਲ । ਵਾਕਿ—ਵਾਕ ਦੀ ਰਾਹੀਂ, ਸ਼ਬਦ ਦੀ ਰਾਹੀਂ । ਕਾਣਿ—ਮੁਥਾਜੀ ।
 ਜਮ ਕੀ ਬਾਕੀ—ਅਜੇਹਾ ਬਾਕੀ ਲੇਖਾ ਜਿਸ ਕਰਕੇ ਜਮਰਾਜ ਦਾ ਜੋਰ ਪੈ ਸਕੇ । ੧ ।
 ਰਹਾਉ ।

ਰਸਨ—ਜੀਭ (ਨਾਲ) । ਰਵਹਿ—ਜਪਦੇ ਹਨ । ਪ੍ਰਭੁ ਸੰਗੇ—ਪ੍ਰਭੂ ਦੀ ਸੰਗਤਿ ਵਿਚ।
 ਸਹਜਿ—ਸੁਤੇ ਹੀ । ਜਗਿ—ਜਗਤ ਵਿਚ । ਮੇਕ—ਇੱਕ ਭੀ । ੨ ।

ਘਰਿ—ਘਰ ਵਿਚ । ਗਤਿ—ਉੱਚੀ ਆਤਮਕ ਅਵਸਥਾ । ਰੋਸੁ—ਗੁੱਸਾ । ਬਖਸ—
 ਬਖਸ਼ਸ਼ । ਸਵਾਈ—ਹੋਰ ਵਧੀਕ । ੩ ।

ਠਾਕੁਰਿ—ਠਾਕੁਰ ਨੇ । ਕਾਲੇ ਮੁਖ—ਕਾਲੇ ਮੂੰਹ ਵਾਲੇ । ਨ ਭਾਈ—ਚੰਗੀ ਨਾਂਹ
 ਲੱਗੀ । ੪ ।

ਬਖਸਿ—ਬਖਸ਼ ਕੇ, ਮੋਹਰ ਕਰ ਕੇ । ਬਿਲਮ—ਦੇਰ, ਢਿੱਲ । ਅਧੂਆ ਰਾਈ—
 ਅੱਧੀ ਰਾਈ, ਰਤਾ ਭਰ ਭੀ । ਆਨਦ ਮੂਲੁ—ਸੁਖਾਂ ਦਾ ਸੋਮਾ । ਸਿਰਿ ਨਾਥਾ—ਨਾਥਾਂ ਦੇ
 ਸਿਰ ਤੇ । ਮੇਲਿ—ਮੇਲ ਵਿਚ । ੫ ।

ਰਵਿਆ—ਸਿਮਰਿਆ । ਭ੍ਰਮਨਿ—ਭਟਕਣਾ । ਚੁਕਾਈ—ਮੁਕਾ ਦਿੱਤੀ । ਭੇਟਿ—
 ਛੁਹ ਕੇ, ਮਿਲ ਕੇ । ਵਡਿਆਈ—ਬਰਕਤਿ, ਅਜ਼ਮਤ । ੬ ।

ਮਜਨੁ—ਚੁੱਭੀ, ਇਸ਼ਨਾਨ । ਭਾਈ—ਚੰਗਾ ਲੱਗਾ । ਪੁਨਰਪਿ—[ਪੁਨ:ਅਪਿ] ਮੁੜ
 ਮੁੜ । ੭ ।

ਅਗੰਮ-ਅਪਹੁੰਚ। ਤਰੋਵਰੁ-ਸ੍ਰੇਸ਼ਟ ਰੁੱਖ। ਜੁਗਿ ਜੁਗਿ-ਸਦਾ ਹੀ। ਸਲਾਹੀ-
ਮੈਂ ਸਿਫਤਿ ਸਲਾਹ ਕਰਾਂ। ੮।

ਅਰਥ :-ਹੇ ਭਾਈ ! ਪਰਮਾਤਮਾ ਦੀ ਭਗਤੀ ਗੁਰੂ ਦੀ ਮੋਹਰ ਨਾਲ ਹੀ ਹੋ ਸਕਦੀ ਹੈ। ਜਿਸ ਮਨੁੱਖ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਪਵਿਤ੍ਰ ਨਾਮ ਵਸਾ ਲਿਆ ਹੈ, ਉਸ ਨੂੰ ਜਮ ਦੀ ਮੁਬਾਜ਼ੀ ਨਹੀਂ ਰਹਿੰਦੀ, ਉਸ ਦੇ ਜਿਸੇ ਪਿਛਲੇ ਕੀਤੇ ਕਰਮਾਂ ਦਾ ਕੋਈ ਅਜੇਹਾ ਬਾਕੀ ਲੇਖਾ ਨਹੀਂ ਰਹਿ ਜਾਂਦਾ ਜਿਸ ਕਰਕੇ ਜਮਰਾਜ ਦਾ ਉਸ ਉਤੇ ਜ਼ੋਰ ਪੈ ਸਕੇ। ੧। ਰਹਾਉ।

ਹੇ ਭਾਈ ! ਜੇਹੜੇ ਬੰਦੇ ਪਰਮਾਤਮਾ ਦੀ ਭਗਤੀ ਕਰਦੇ ਹਨ ਜੋ ਪਰਮਾਤਮਾ ਦੀ ਸਰਨ ਆਉਂਦੇ ਹਨ ਉਹਨਾਂ ਨੂੰ ਨਾਂਹ ਇਹ ਮਾਣ ਹੁੰਦਾ ਹੈ ਕਿ ਅਸੀਂ ਸਭ ਤੋਂ ਉੱਚੀ ਜਾਂ ਵਿਚਕਾਰਲੀ ਜਾਤਿ ਦੇ ਹਾਂ, ਨਾਂਹ ਇਹ ਸਹਮ ਹੁੰਦਾ ਹੈ ਕਿ ਅਸੀਂ ਨੀਵੀਂ ਜਾਤਿ ਦੇ ਹਾਂ। ਸਿਰਫ ਪ੍ਰਭੂ-ਨਾਮ ਵਿਚ ਰੰਗੇ ਰਹਿਣ ਕਰਕੇ ਉਹ (ਇਸ ਉਚਤਾ ਨੀਚਤਾ ਆਦਿਕ ਵਲੋਂ) ਨਿਰਮੋਹ ਰਹਿੰਦੇ ਹਨ। ਚਿੰਤਾ, ਵਿਛੋੜਾ, ਰੋਗ ਆਦਿਕ ਉਹ ਸਭ ਭੁਲਾ ਚੁਕੇ ਹੁੰਦੇ ਹਨ। ੧।

(ਪਰਮਾਤਮਾ ਦੇ ਭਗਤ) ਪਰਮਾਤਮਾ ਦੀ ਸੰਗਤਿ ਵਿਚ ਟਿਕ ਕੇ ਆਪਣੀ ਜੀਭ ਨਾਲ ਪਰਮਾਤਮਾ ਦੇ ਗੁਣ ਗਾਂਦੇ ਹਨ (ਉਹ ਇਹੀ ਸਮਝਦੇ ਹਨ ਕਿ) ਸੁਤੇ ਹੀ (ਜਗਤ ਵਿਚ ਉਹੀ ਵਰਤਦਾ ਹੈ) ਜੋ ਉਸ ਪਰਮਾਤਮਾ ਨੂੰ ਭਾਉਂਦਾ ਹੈ। ਪਰਮਾਤਮਾ ਦੇ ਨਾਮ ਤੋਂ ਬਿਨਾਂ ਜਗਤ ਵਿਚ ਜਿਉਣਾ ਉਹਨਾਂ ਨੂੰ ਵਿਅਰਥ ਦਿੱਸਦਾ ਹੈ, ਪਰਮਾਤਮਾ ਦੀ ਭਗਤੀ ਤੋਂ ਬਿਨਾਂ ਉਹਨਾਂ ਨੂੰ ਇੱਕ ਭੀ ਘੜੀ ਨਿਸਫਲ ਜਾਪਦੀ ਹੈ। ੨।

ਹੇ ਭਾਈ ! ਜੇਹੜਾ ਮਨੁੱਖ ਪਰਮਾਤਮਾ ਦੇ ਭਗਤਾਂ ਵਾਸਤੇ ਆਪਣੇ ਮਨ ਵਿਚ ਖੋਟ ਰੱਖਦਾ ਹੈ ਤੇ ਉਹਨਾਂ ਦੀ ਨਿੰਦਾ ਕਰਦਾ ਹੈ ਉਸ ਨੂੰ ਨਾਂਹ ਘਰ ਵਿਚ ਨਾਹ ਬਾਹਰ ਕਿਤੇ ਭੀ ਆਤਮਕ ਸ਼ਾਂਤੀ ਦੀ ਥਾਂ ਨਹੀਂ ਮਿਲਦੀ ਕਿਉਂਕਿ ਉਸ ਦੀ ਆਪਣੀ ਆਤਮਕ ਅਵਸਥਾ ਠੀਕ ਨਹੀਂ ਹੈ। (ਪਰਮਾਤਮਾ ਆਪਣੇ ਭਗਤਾਂ ਉਤੇ ਸਦਾ ਬਖਸ਼ਿਸ਼ਾਂ ਕਰਦਾ ਹੈ) ਜੇ ਨਿੰਦਕ (ਇਹ ਬਖਸ਼ਿਸ਼ਾਂ ਵੇਖ ਕੇ) ਖਿੱਝੇ, ਤਾਂ ਭੀ ਪਰਮਾਤਮਾ ਆਪਣੀ ਬਖਸ਼ਿਸ਼ ਬੰਦ ਨਹੀਂ ਕਰਦਾ, ਉਹ ਸਗੋਂ ਸਦਾ ਹੀ ਵਧਦੀ ਹੈ। ੩।

ਹੇ ਭਾਈ ! (ਪ੍ਰਭੂ ਦੀ ਸਿਫਤਿ ਸਾਲਾਹ) ਗੁਰੂ ਦੀ ਦਿੱਤੀ ਹੋਈ ਦਾਤਿ ਹੈ, ਇਸ ਨੂੰ ਕੋਈ ਮਿਟਾ ਨਹੀਂ ਸਕਦਾ; ਠਾਕੁਰ-ਪ੍ਰਭੂ ਨੇ ਆਪ ਹੀ ਇਹ (ਨਾਮ ਦੀ) ਦਾਤਿ ਦਿਵਾਈ ਹੁੰਦੀ ਹੈ। ਜਿੰਨ੍ਹਾਂ ਨਿੰਦਕਾਂ ਨੂੰ (ਭਗਤ ਜਨਾਂ ਨੂੰ ਦਿੱਤੀ ਹੋਈ) ਗੁਰੂ ਦੀ ਦਾਤਿ ਪਸੰਦ ਨਹੀਂ ਆਉਂਦੀ (ਤੇ ਉਹ ਭਗਤਾਂ ਦੀ ਨਿੰਦਾ ਕਰਦੇ ਹਨ) ਨਿੰਦਾ ਦੇ ਕਾਰਨ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ (ਦਿੱਸਦੇ ਹਨ)। ੪।

ਹੇ ਭਾਈ ! ਜੇਹੜੇ ਮਨੁੱਖ (ਪ੍ਰਭੂ ਦੀ) ਸਰਨ ਪੈਂਦੇ ਹਨ, ਪ੍ਰਭੂ ਮੋਹਰ ਕਰ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ, ਰਤਾ ਭਰ ਭੀ ਢਿੱਲ ਨਹੀਂ ਕਰਦਾ । ਉਹ ਪ੍ਰਭੂ ਆਤਮਕ ਆਨੰਦ ਦਾ ਸੋਮਾ ਹੈ, ਸਭ ਤੋਂ ਵੱਡਾ ਨਾਥ ਹੈ, ਗੁਰੂ (ਸਰਨ ਪਏ ਮਨੁੱਖ ਨੂੰ) ਪਰਮਾਤਮਾ ਦੇ ਮੇਲ ਵਿਚ ਮਿਲਾ ਦੇਂਦਾ ਹੈ । ੫ ।

ਹੇ ਭਾਈ ! ਪਰਮਾਤਮਾ ਦਇਆ ਦਾ ਸੋਮਾ ਹੈ (ਸਭ ਜੀਵਾਂ ਉਤੇ) ਸਦਾ ਦਇਆ ਕਰਦਾ ਹੈ । ਜੇਹੜਾ ਮਨੁੱਖ ਗੁਰੂ ਦੀ ਮਤਿ ਲੈ ਕੇ ਉਸ ਨੂੰ ਸਿਮਰਦਾ ਹੈ, ਪ੍ਰਭੂ ਉਸ ਦੀ ਭਟਕਣਾ ਮਿਟਾ ਦੇਂਦਾ ਹੈ, ਜਿਵੇਂ (ਲੋਹਾ ਆਦਿਕ) ਧਾਤ ਪਾਰਸ ਨੂੰ ਛੁਹ ਕੇ ਸੋਨਾ ਬਣ ਜਾਂਦੀ ਹੈ ਤਿਵੇਂ ਸਾਧ ਸੰਗਤਿ ਵਿਚ ਭੀ ਇਹੀ ਬਰਕਤਿ ਹੈ । ੬ ।

ਪਰਮਾਤਮਾ (ਮਾਨੋ) ਪਵਿਤ੍ਰ ਜਲ ਹੈ (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ (ਇਸ ਪਵਿਤ੍ਰ ਜਲ ਵਿਚ) ਇਸ਼ਨਾਨ ਕਰਨ ਜੋਗਾ ਬਣ ਜਾਂਦਾ ਹੈ । ਜਿਸ ਮਨੁੱਖ ਨੂੰ ਆਪਣੇ ਮਨ ਵਿਚ ਸਤਿਗੁਰੂ ਪਿਆਰਾ ਲੱਗਦਾ ਹੈ ਉਸ ਦਾ ਮਨ (ਇਸ ਪਵਿਤ੍ਰ ਜਲ ਵਿਚ) ਚੁੱਛੀ ਲਾਂਦਾ ਹੈ । ਸਾਧ ਸੰਗਤਿ ਵਿਚ ਰਹਿ ਕੇ ਉਸ ਨੂੰ ਮੁੜ ਮੁੜ ਜਨਮ ਨਹੀਂ ਹੰਦਾ, (ਕਿਉਂਕਿ ਗੁਰੂ) ਉਸ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ । ੭ ।

ਹੇ ਪ੍ਰਭੂ ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ, ਤੂੰ ਅਪਹੁੰਚ ਹੈਂ । ਤੂੰ (ਮਾਨੋ) ਇਕ ਸ਼ੇਸ਼ਟ ਰੁੱਖ ਹੈਂ ਜਿਸ ਦੇ ਆਸਰੇ ਰਹਿਣ ਵਾਲੇ ਅਸੀਂ ਸਾਰੇ ਜੀਵ ਪੰਛੀ ਹਾਂ । ਹੇ ਨਿਰੰਜਨ ਪ੍ਰਭੂ ! ਮੈਨੂੰ ਨਾਨਕ ਨੂੰ ਆਪਣਾ ਨਾਮ ਬਖਸ਼, ਤਾ ਕਿ ਮੈਂ ਸਦਾ ਹੀ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫਤਿ ਸਲਾਹ ਕਰਦਾ ਰਹਾਂ । ੮ । ੪ ।

ਗੁਜਰੀ ਮਹਲਾ ੧ ਘਰੁ ੪

੧ ਓ ਸਤਿਗੁਰਪ੍ਰਸਾਦਿ ॥ ਭਗਤਿ ਪ੍ਰੇਮ ਆਰਾਧਿਤੰ ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ ਬਿਨੰਤੀਆ ਸੁਖ ਭਾਇ ਚਿਤ ਹਿਤੰ ॥ ੧ ॥
ਜਪਿ ਮਨ ਨਾਮੁ ਹਰਿ ਸਰਣੀ ॥ ਸੰਸਾਰ ਸਾਗਰ ਤਾਰਿ ਤਾਰਣ ਰਮ ਨਾਮ ਕਰਿ ਕਰਣੀ ॥ ੧ ॥ ਰਹਾਉ ॥ ਏ ਮਨ ਮਿਰਤ ਸੁਭ ਚਿੰਤੰ ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ ਕਲਿਆਣ ਨਿਧਾਨੰ ਹਰਿਨਾਮ ਮਨਿ ਰਮਣੰ ॥ ੨ ॥ ਚਲ ਚਿਤ ਵਿਤ ਭ੍ਰਮਾਭ੍ਰਮੰ ਜਗੁ ਮੋਹ ਮਗਨ ਹਿਤੰ ॥ ਥਿਰੁ ਨਾਮੁ ਭਗਤ ਦਿੜੀ ਮਤੀ ਗੁਰ ਵਾਕਿ ਸਬਦ ਰਤੰ ॥ ੩ ॥ ਭਰਮਾਤਿ ਭਰਮੁ ਨ ਚੂਕਈ ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ ਨਿਹਕੇਵਲੰ ਸਤਿ ਮਤੀ ਨਾਮ ਤਪੰ ॥ ੪ ॥ ਇਹੁ ਜਗੁ ਮੋਹ ਹੇਤ ਬਿਆਧਿਤੰ ਦੁਖੁ ਅਧਿਕ ਜਨਮ

ਮਰਣੈ ॥ ਭਜੁ ਸਰਣਿ ਸਤਿਗੁਰ ਉਬਰਹਿ ਹਰਿ ਨਾਮੁ ਰਿਦ ਰਮਣੈ ॥੫॥
 ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੇ ਮਨੁ ਨਿਰਮਲੁ
 ਜਿਤੁ ਸਾਚੁ, ਅੰਤਰਿ ਗਿਆਨ ਭਤਨੁ ਸਾਰੰ ॥ ੬ ॥ ਭੈ ਭਾਇ ਭਗਤਿ ਤਰੁ
 ਭਵਜਲੁ ਮਨਾ ਚਿਤੁ ਲਾਇ ਹਰ ਚਰਣੀ ॥ ਹਰਿ ਨਾਮੁ ਹਿਰਦੈ ਪਵਿਤ੍ਰੁ
 ਪਾਵਨੁ ਇਹੁ ਸਰੀਰੁ ਤਉ ਸਰਣੀ ॥ ੭ ॥ ਲਬ ਲੋਭ ਲਹਿਰਿ ਨਿਵਾਰਣੈ
 ਹਰਿ ਨਾਮੁ ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ ਕਹੁ ਨਾਨਕਾ ਸਰਨੰ ॥

੮ ॥ ੧ ॥ ੫ ॥ [ਪੰਨਾ ੫੦੫]

ਪਦ ਅਰਥ :-ਆਰਾਧਿਤੰ-ਆਰਾਧਿਆ (ਜਿਨ੍ਹਾਂ ਨੇ)। ਸਦੁ-ਸਦਾ ਬਿਰ ਰਹਿਣ
 ਵਾਲੇ ਪਰਮਾਤਮਾ ਨੂੰ। ਪਿਆਸ-ਤਾਂਘ। ਪਰਮ-ਸਭ ਤੋਂ ਉੱਚੀ, ਬਹੁਤ ਉੱਚੀ। ਹਿਤੰ
 -ਪ੍ਰੇਮ। ਭਾਇ ਹਿਤੰ-ਪ੍ਰੇਮ-ਭਾਵ ਵਿਚ। ੧।

ਮਨ-ਹੇ ਮਨ ! ਤਾਰਿ-ਬੇੜੀ, ਜਗਜ਼। ਰਮ ਨਾਮ-ਰਾਮ ਦਾ ਨਾਮ। ਕਰਣੀ-
 [ਕਰਣੀਯ] ਕਰਤੱਬ, ਜੀਵਨ ਦਾ ਨਿਸ਼ਾਨਾ। ੧। ਰਹਾਉ।

ਦੇ-ਹੇ ! ਮਿਰਤ-ਮੌਤ, ਵਿਕਾਰਾਂ ਵਲੋਂ ਉਪਰਾਮਤਾ। ਸੁਭ ਚਿੰਤੰ-ਸੁਭਚਿੰਤਕ,
 ਸੁਖਦਾਈ। ਰਮਣੈ-ਸਿਮਰਣ। ਤਤੁ-ਜਗਤ ਦਾ ਮੂਲ-ਪ੍ਰਭੂ। ਗਿਆਨੰ-ਜਾਣ-ਪਛਾਣ,
 ਡੂੰਘੀ ਸਾਂਝ। ਕਲਿਆਣ-ਸੁਖ, ਆਨੰਦ। ੨।

ਚਲ ਚਿਤ-ਚਿੱਤ ਨੂੰ ਚੰਚਲ ਕਰਨ ਵਾਲਾ। ਵਿਤ-ਧਨ। ਭ੍ਰਮਾਭ੍ਰਮੰ-ਭਟਕਣਾ।
 ਮਗਨ-ਮਸਤ। ਗੁਰ ਵਾਕਿ-ਗੁਰੂ ਦੇ ਸ਼ਬਦ ਦੀ ਰਾਹੀਂ। ਦਿੜੰ-ਪੱਕੀ (ਕਰ ਲਈ ਹੈ)।
 ਮਤੀ-ਅਕਲ, ਸਮਝ। ੩।

ਭਰਮਾਤਿ-ਭਟਕਦਾ ਹੈ। ਭਰਮੁ-ਭਟਕਣ। ਜਨਮਿ-ਜਨਮ (-ਮਰਨ) ਵਿਚ।
 ਬਿਆਧਿ-ਰੋਗ। ਖਪੰ-ਖੁਆਰ ਹੁੰਦਾ ਹੈ। ਨਿਹਕੇਵਲੰ-ਵਾਸਨਾ-ਰਹਿਤ। ਸਤਿ-ਸਦਾ-
 ਬਿਰ। ੪।

ਬਿਆਪਿਤੰ-ਦਬਾਇਆ ਹੋਇਆ, ਦਬਾ ਹੇਠ। ਅਧਿਕ-ਬਹੁਤ। ਉਬਰਹਿ-ਤੂੰ
 ਬਚੇਂਗਾ। ੫।

ਨਿਹਚਲ-ਅਟੱਲ। ਮਨਿ-ਮਨ ਵਿਚ (ਧਾਰਨ ਕਰ)। ਮਨੰ-ਮੰਨ ਜਾਇਗਾ,
 ਗਿੰਝ ਜਾਇਗਾ। ਸਹਜ-ਅਭੋਲ ਆਤਮਕ ਅਵਸਥਾ। ਜਿਤੁ-ਜਿਸ ਵਿਚ। ਸਾਰੰ-
 ਸ੍ਰੇਸ਼ਟ। ੬।

ਭੈ-(ਪਰਮਾਤਮਾ ਦੇ) ਡਰ ਵਿਚ। ਭਾਇ-(ਪਰਮਾਤਮਾ ਦੇ) ਪ੍ਰੇਮ ਵਿਚ। ਤਰੁ-
 ਪਾਰ ਲੰਘ। ਭਵਜਲੁ-ਸੰਸਾਰ ਸਮੁੰਦਰ। ਲਾਇ-ਜੋੜ। ਪਾਵਨੁ-ਪਵਿਤ੍ਰ। ਤਉ-ਤੇਰੀ
 ੭।

ਨਿਵਾਰਣ—ਦੂਰ ਕਰਨ ਦੇ ਸਮਰੱਥ । ਰਾਸਿ—ਸਰਮਾਇਆ । ਮਨੰ—ਮਨ ਵਿਚ ।
ਨਿਰੰਜਨਾ—ਹੇ ਨਿਰੰਜਨ ! ਹੇ ਮਾਇਆ—ਰਹਿਤ ਪ੍ਰਭੂ ! ੮ ।

ਅਰਥ :-ਹੇ ਮਨ ! ਪਰਮਾਤਮਾ ਦਾ ਨਾਮ ਜਪ, ਪਰਮਾਤਮਾ ਦੀ ਓਟ ਫੜ ।
ਪਰਮਾਤਮਾ ਦੇ ਨਾਮ ਨੂੰ ਜੀਵਨ ਦਾ ਮਨੋਰਥ ਬਣਾ । ਇਹ ਨਾਮ ਸੰਸਾਰ-ਸਮੁੰਦਰ ਤੋਂ
ਪਾਰ ਲੰਘਾਣ ਲਈ ਜਹਾਜ਼ ਹੈ । ੧ । ਰਹਾਉ ।

ਜੇਹੜੇ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ, ਸਦਾ-ਬਿਰ ਪ੍ਰਭੂ ਨੂੰ ਪ੍ਰੇਮ ਨਾਲ
ਆਰਾਧਦੇ ਹਨ, ਉਹਨਾਂ ਦੇ ਅੰਦਰ ਪ੍ਰਭੂ-ਪ੍ਰੇਮ ਦੀ ਤੀਬਰ ਖਿੱਚ ਬਣੀ ਰਹਿੰਦੀ ਹੈ, ਉਹ
(ਪ੍ਰਭੂ ਦੇ ਦਰ ਤੇ ਹੀ) ਹਾੜੇ-ਤਰਲੇ ਕਰਦੇ ਹਨ ਬੇਨਤੀਆਂ ਕਰਦੇ ਹਨ, ਉਹਨਾਂ ਦੇ ਚਿੱਤ
ਪ੍ਰਭੂ ਦੇ ਪ੍ਰੇਮ ਪਿਆਰ ਵਿਚ (ਮਗਨ ਰਹਿੰਦੇ ਹਨ) ਤੇ ਉਹ ਆਤਮਕ ਆਨੰਦ ਮਾਣਦੇ
ਹਨ । ੧ ।

ਹੇ ਮਨ ! ਗੁਰੂ ਦੇ ਸ਼ਬਦ ਵਿਚ (ਟਿਕ ਕੇ) ਪਰਮਾਤਮਾ ਦਾ ਸਿਮਰਨ ਕਰ, ਤੇ
ਵਿਕਾਰਾਂ ਵਲੋਂ ਉਪਰਾਮ ਹੋ, ਵਿਕਾਰਾਂ ਵਲੋਂ ਮੌਤ (ਜੀਵਨ ਵਾਸਤੇ) ਸੁਖਦਾਈ ਹੈ ।
ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਮਨ ਵਿਚ ਸਿਮਰਦੇ ਹਨ ਉਹਨਾਂ ਦੀ ਮਤਿ ਜਗਤ-
ਮੂਲ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ, ਉਹਨਾਂ ਨੂੰ ਸੁਖਾਂ ਦਾ ਖਜ਼ਾਨਾ ਪ੍ਰਭੂ ਮਿਲ
ਪੈਂਦਾ ਹੈ । ੨ ।

(ਦੁਨੀਆ ਦਾ) ਧਨ (ਮਨੁੱਖ ਦੇ) ਮਨ ਨੂੰ ਚੰਚਲ ਬਣਾਂਦਾ ਹੈ ਤੇ ਭਟਕਣਾ ਪੈਦਾ
ਕਰਦਾ ਹੈ, (ਪਰ) ਜਗਤ (ਇਸ ਧਨ ਦੇ) ਮੋਹ ਵਿਚ ਪ੍ਰੇਮ ਵਿਚ ਮਸਤ ਰਹਿੰਦਾ ਹੈ ।
ਪਰਮਾਤਮਾ ਦੇ ਭਗਤ (ਆਪਣੀ) ਸਮਝ ਵਿਚ (ਇਹ ਨਿਸਚਾ) ਪੱਕਾ ਕਰ ਲੈਂਦੇ ਹਨ
ਕਿ ਪਰਮਾਤਮਾ ਦਾ ਨਾਮ (ਹੀ) ਸਦਾ ਕਾਇਮ ਰਹਿਣ ਵਾਲਾ ਹੈ । ਉਹ ਗੁਰੂ ਦੇ ਸ਼ਬਦ
ਵਿਚ ਟਿਕ ਕੇ ਸਿਫਤਿ ਸਾਲਾਹ ਵਿਚ ਰੱਤੇ ਰਹਿੰਦੇ ਹਨ । ੩ ।

ਜਗਤ (ਮਾਇਆ ਦੇ ਮੋਹ ਦੇ ਕਾਰਨ) ਜਨਮ ਮਰਨ ਦੇ ਰੋਗ ਵਿਚ ਖੁਆਰ ਹੁੰਦਾ
ਰਹਿੰਦਾ ਹੈ, ਭਟਕਦਾ ਰਹਿੰਦਾ ਹੈ, (ਇਸ ਦੀ ਮਾਇਆ ਵਾਲੀ) ਭਟਕਣਾ ਮੁੱਕਦੀ
ਨਹੀਂ । ਹੇ ਮਨ ! ਪਰਮਾਤਮਾ ਦੀ ਸਰਨ ਹੀ ਐਸਾ ਥਾਂ ਹੈ ਜੋ ਮਾਇਆ ਦੇ ਮੋਹ ਤੋਂ
ਉਪਰਾਮ ਕਰਦਾ ਹੈ, ਪਰਮਾਤਮਾ ਦੇ ਨਾਮ ਦਾ ਤਪ ਹੀ ਸਹੀ ਸਮਝ ਹੈ । ੪ ।

ਇਹ ਜਗਤ ਮਾਇਆ ਦੇ ਮੋਹ ਵਿਚ ਫਸਿਆ ਹੋਇਆ ਹੈ, ਇਸ ਵਾਸਤੇ ਇਸ
ਨੂੰ ਜਨਮ ਮਰਨ ਦਾ ਬਹੁਤ ਦੁੱਖ ਲੱਗਾ ਰਹਿੰਦਾ ਹੈ । (ਹੇ ਭਾਈ !) ਤੂੰ ਪਰਮਾਤਮਾ ਦਾ
ਨਾਮ ਹਿਰਦੇ ਵਿਚ ਸਿਮਰ, ਸਤਿਗੁਰੂ ਦੀ ਸਰਨ ਪਉ, (ਤਦੋਂ ਹੀ) ਤੂੰ (ਜਨਮ ਮਰਨ
ਦੇ ਗੜ ਤੋਂ) ਬਚ ਸਕੇਂਗਾ । ੫ ।

ਜੋ ਮਨੁੱਖ ਆਪਣੇ ਮਨ ਵਿਚ ਗੁਰੂ ਦੀ ਸਿੱਖਿਆ ਪੱਕੇ ਤੌਰ ਤੇ ਧਾਰਨ ਕਰ ਲੈਂਦਾ

ਹੈ, ਉਸ ਦਾ ਮਨ ਅਡੋਲ ਆਤਮਕ ਅਵਸਥਾ ਦੀ ਵਿਚਾਰ ਵਿਚ ਗਿੱਬ ਜਾਂਦਾ ਹੈ (ਭਾਵ, ਉਹ ਸਦਾ ਇਹ ਖਿਆਲ ਰੱਖਦਾ ਹੈ ਕਿ ਮਨ ਮਾਇਆ ਦੀ ਭਟਕਣਾ ਵਲੋਂ ਹਟ ਕੇ ਪ੍ਰਭੂ ਦੇ ਨਾਮ ਦੀ ਇਕਾਗ੍ਰਤਾ ਵਿਚ ਟਿਕਿਆ ਰਹੇ)। ਜਿਸ ਮਨ ਵਿਚ ਸਦਾ-ਬਿਰ ਪ੍ਰਭੂ ਟਿਕ ਜਾਏ ਉਹ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਅੰਦਰ ਪ੍ਰਭੂ-ਗਿਆਨ ਦਾ ਸ੍ਰੇਸ਼ਟ ਰਤਨ ਮੌਜੂਦ ਰਹਿੰਦਾ ਹੈ। ੬।

ਹੇ (ਮੇਰੇ) ਮਨ ! ਪਰਮਾਤਮਾ ਦੇ ਡਰ-ਅਦਬ ਵਿਚ ਰਹ, ਪ੍ਰਭੂ ਦੇ ਪਿਆਰ ਵਿਚ ਰਹ, ਪ੍ਰਭੂ ਦੀ ਭਗਤੀ ਕਰ, ਪ੍ਰਭੂ ਦੇ ਚਰਨਾਂ ਵਿਚ ਸੁਰਤਿ ਜੋੜ, ਇਸ ਤਰ੍ਹਾਂ ਸੰਸਾਰ-ਸਮੁੰਦਰ ਤੋਂ ਪਾਰ ਲੰਘ। (ਹੇ ਭਾਈ !) ਪਰਮਾਤਮਾ ਦਾ ਪਵਿਤ੍ਰ ਨਾਮ ਆਪਣੇ ਹਿਰਦੇ ਵਿਚ (ਰੱਖ ਤੇ ਪ੍ਰਭੂ ਅੱਗੇ ਇਉਂ ਅਰਦਾਸ ਕਰ—ਹੇ ਪ੍ਰਭੂ !) ਮੇਰਾ ਇਹ ਸਰੀਰ ਤੇਰੀ ਸਰਨ ਹੈ (ਭਾਵ, ਮੈਂ ਤੇਰੀ ਸਰਨ ਆਇਆ ਹਾਂ)। ੭।

ਹੇ ਨਾਨਕ ! ਪਰਮਾਤਮਾ ਦਾ ਨਾਮ (ਆਤਮਕ ਜੀਵਨ ਦਾ ਸਰਮਾਇਆ ਹੈ, ਇਸ) ਸਰਮਾਏ ਨੂੰ ਆਪਣੇ ਮਨ ਵਿਚ ਸਾਂਭ ਕੇ ਰੱਖ, ਇਹ ਲੱਭ ਤੇ ਲੋਭ ਦੀਆਂ ਲਹਿਰਾਂ ਨੂੰ ਦੂਰ ਕਰਨ ਦੇ ਸਮਰੱਥ ਹੈ। ਆਪਣੇ ਮਨ ਨੂੰ (ਲਬ ਲੋਭ ਵਲੋਂ) ਕਾਬੂ ਕਰ ਕੇ ਰੱਖ, ਤੇ ਆਖ—ਹੇ ਨਿਰੰਜਨ ! ਮੈਂ ਤੇਰੀ ਸਰਨ ਆਇਆ ਹਾਂ। ੮। ੧। ੫।

ਨੋਟ :—ਪਹਿਲੀਆਂ ੪ ਅਸ਼ਟਪਦੀਆਂ “ਘਰੁ ੧” ਦੀਆਂ ਸਨ। ਇਹ ਅਸ਼ਟ-ਪਦੀ “ਘਰੁ ੪” ਦੀ ਹੈ। ਅਖੀਰਲੇ ਅੰਕ ੧ ਦਾ ਇਹੀ ਭਾਵ ਹੈ। ਅੰਕ ੫ ਦੱਸਦਾ ਹੈ ਕਿ ਗੁਰੂ ਨਾਨਕ ਸਾਹਿਬ ਦੀਆਂ ਕੁੱਲ ਪੰਜ ਅਸ਼ਟਪਦੀਆਂ ਹਨ।

ਗੁਜਰੀ ਮਹਲਾ ੩ ਘਰੁ ੧

੧ ਓ ਸਤਿਗੁਰ ਪ੍ਰਸਾਦਿ ॥ ਨਿਰਤਿ ਕਰੀ ਇਹੁ ਮਨੁ ਨਚਾਈ ॥ ਗੁਰ ਪਰਸਾਦੀ ਆਪੁ ਗਵਾਈ ॥ ਚਿਤੁ ਬਿਰੁ ਰਾਖੈ ਸੇ ਮੁਕਤਿ ਹੋਵੈ ਜੋ ਇਛੀ ਸੇਈ ਫਲੁ ਪਾਈ ॥ ੧ ॥ ਨਾਚੁ ਰੇ ਮਨ ਗੁਰ ਕੈ ਆਗੈ ॥ ਗੁਰ ਕੈ ਭਾਣੈ ਨਾਚਹਿ ਤਾ ਸੁਖੁ ਪਾਵਹਿ ਅੰਤੇ ਜਮ ਭਉ ਭਾਗੈ ॥ ਰਹਾਉ ॥ ਆਪਿ ਨਚਾਏ ਸੇ ਭਗਤੁ ਕਹੀਐ ਆਪਣਾ ਪਿਆਰੁ ਆਪਿ ਲਾਏ ॥ ਆਪੇ ਗਾਵੈ ਆਪਿ ਸੁਣਾਵੈ ਇਸੁ ਮਨ ਅੰਧੇ ਕਉ ਮਾਰਗਿ ਪਾਏ ॥ ੨ ॥ ਅਨਦਿਨੁ ਨਾਚੈ ਸਕਤਿ ਨਿਵਾਰੈ ਸਿਵ ਘਰਿ ਨੀਦ ਨ ਹੋਈ ॥ ਸਕਤੀ ਘਰਿ ਜਗਤੁ ਸੂਤਾ ਨਾਚੈ ਟਾਪੈ ਅਵਰੇ ਗਾਵੈ ਮਨਮੁਖਿ ਭਗਤਿ ਨਾ ਹੋਈ ॥ ੩ ॥ ਸੁਰਿਨਰ ਵਿਰਤਿ ਪਖਿ ਕਰਮੀ ਨਾਚੇ ਮੁਨਿ ਜਨ ਗਿਆਨ ਬੀਚਾਰੀ ॥ ਸਿਧ ਸਾਧਿਕ ਲਿਵ ਲਾਗੀ ਨਾਚੇ ਜਿਨ ਗੁਰਮੁਖਿ ਬੁਧਿ ਵੀਚਾਰੀ ॥ ੪ ॥ ਖੰਡ ਬ੍ਰਹਮੰਡ ਤ੍ਰੈ ਗੁਣ ਨਾਚੇ ਜਿਨ ਲਾਗੀ ਹਰਿ ਲਿਵ ਤੁਮਾਰੀ ॥ ਜੀਅ ਜੰਤ ਸਭੇ ਹੀ ਨਾਚੇ ਨਾਚਹਿ ਖਾਣੀ ਚਾਰੀ ॥ ੫ ॥ ਜੇ ਤੁਧੁ ਭਾਵਹਿ ਸੇਈ ਨਾਚਹਿ ਜਿਨ ਗੁਰਮੁਖਿ ਸਬਦਿ ਲਿਵ ਲਾਏ ॥ ਸੇ ਭਗਤ ਸੇ ਤਤੁ ਗਿਆਨੀ ਜਿਨ ਕਉ ਹੁਕਮੁ

ਮਨਾਏ ॥੬॥ ਏਹਾ ਭਗਤਿ ਸਚੇ ਸਿਉ ਲਿਵ ਲਾਗੈ ਬਿਨੁ ਸੇਵਾ ਭਗਤਿ
ਨ ਹੋਈ ॥ ਜੀਵਤੁ ਮਰੈ ਤਾ ਸਬਦੁ ਬੀਚਾਰੈ ਤਾ ਸਚੁ ਪਾਵੈ ਕੋਈ ॥ ੭ ॥
ਮਾਇਆ ਕੈ ਅਰਥਿ ਬਹੁਤੁ ਲੋਕ ਨਾਚੇ ਕੋ ਵਿਰਲਾ ਤਤੁ ਬੀਚਾਰੀ ॥ ਗੁਰ
ਪਰਸਾਦੀ ਸੋਈ ਜਨੁ ਪਾਏ ਜਿਨ ਕਉ ਕ੍ਰਿਪਾ ਤੁਮਾਰੀ ॥ ੮ ॥ ਇਕੁ ਦਮੁ
ਸਾਚਾ ਵੀਸਰੈ ਸਾ ਵੇਲਾ ਬਿਰਥਾ ਜਾਇ ॥ ਸਾਹਿ ਸਾਹਿ ਸਦਾ ਸਮਾਲੀਐ
ਆਪੇ ਬਖਸੇ ਕਰੇ ਰਜਾਇ ॥ ੯ ॥ ਸੋਈ ਨਾਚਹਿ ਜੋ ਤੁਧੁ ਭਾਵਹਿ ਜਿ
ਗੁਰਮੁਖਿ ਸਬਦੁ ਵੀਚਾਰੀ ॥ ਕਹੁ ਨਾਨਕ ਸੇ ਸਹਜ ਸੁਖੁ ਪਾਵਹਿ ਜਿਨ
ਕਉ ਨਦਰਿ ਤੁਮਾਰੀ ॥੧੦॥੧॥੬॥ [ਪੰਨਾ ੫੦੬]

ਪਦ ਅਰਥ :- ਨਿਰਤਿ-ਨਾਚ । ਕਰੀ-ਕਰੀਂ, ਮੈਂ ਕਰਦਾ ਹਾਂ । ਨਚਾਈ-
ਮੈਂ ਨਚਾਂਦਾ ਹਾਂ । ਪਰਸਾਦੀ-ਪਰਸਾਦਿ, ਕਿਰਪਾ ਨਾਲ । ਆਪੁ-ਆਪਾ-ਭਾਵ । ਗਵਾਈ
ਗਵਾਈਂ, ਮੈਂ ਗਵਾਂਦਾ ਹਾਂ । ਬਿਰ-ਅਭੋਲ । ਰਾਖੈ-ਰੱਖਦਾ ਹੈ । ਮੁਕਤਿ-(ਮਾਇਆ
ਦੇ ਬੰਧਨਾਂ ਤੋਂ) ਖਲਾਸੀ (ਦਾ ਆਸਵੰਦ) । ਇਛੀ-ਇੱਛੀਂ, ਮੈਂ ਇੱਛਾ ਕਰਦਾ ਹਾਂ ।
ਪਾਈ-ਮੈਂ ਪਾਂਦਾ ਹਾਂ । ੧ ।

ਗੁਰ ਕੈ ਆਗੈ-ਗੁਰੂ ਦੇ ਸਾਹਮਣੇ, ਗੁਰੂ ਦੇ ਸਨਮੁਖ ਰਹਿ ਕੇ । ਭਾਣੈ ਨਾਚਹਿ-
ਜੇ ਤੂੰ ਹੁਕਮ ਵਿਚ ਨੱਚੇਂ, ਹੁਕਮ ਵਿਚ ਤੁਰੇਂ, ਜਿਵੇਂ ਨਚਾਏ ਤਿਵੇਂ ਨੱਚੇਂ । ਅੰਤੈ-
ਅਖੀਰ ਵੇਲੇ । ਜਮ ਭਉ-ਮੌਤ ਦਾ ਡਰ । ਰਹਾਉ ।

ਨਚਾਏ-ਮਰਜ਼ੀ ਵਿਚ ਤੋਰੇ, ਇਸ਼ਾਰਿਆਂ ਤੇ ਚਲਾਏ । ਕਹੀਐ-ਆਖਿਆ ਜਾਂਦਾ
ਹੈ । ਆਪੇ-ਆਪ ਹੀ । ਮਾਰਗਿ-(ਸਹੀ) ਰਸਤੇ ਉਤੇ । ੨ ।

ਅਨਦਿਨੁ-ਹਰ ਰੋਜ਼, ਹਰ ਵੇਲੇ । ਨਾਚੈ-ਨੱਚਦਾ ਹੈ, (ਪਰਮਾਤਮਾ ਦੇ ਇਸ਼ਾ-
ਰਿਆਂ ਤੇ) ਨੱਚਦਾ ਹੈ, ਪ੍ਰਭੂ ਦੀ ਰਜ਼ਾ ਵਿਚ ਤੁਰਦਾ ਹੈ । ਸਕਤਿ-ਮਾਇਆ (ਦਾ
ਪ੍ਰਭਾਵ) । ਨਿਵਾਰੈ-ਦੂਰ ਕਰਦਾ ਹੈ । ਸਿਵ-ਕੱਲਿਆਣ-ਸਰੂਪ ਪਰਮਾਤਮਾ । ਸਿਵ
ਘਰਿ-ਪ੍ਰਭੂ ਦੇ ਚਰਨਾਂ ਵਿਚ । ਨੀਦ-ਗ਼ਫਲਤ ਦੀ ਨੀਂਦ । ਅਵਰੋ-ਮਾਇਆ ਦਾ
ਹੀ ਗੀਤ । ਮਨਮੁਖਿ-ਆਪਣੇ ਮਨ ਦੇ ਪਿਛੇ ਤੁਰਨ ਵਾਲਾ ਮਨੁੱਖ । ੩ ।

ਸੁਰਿਨਰ-ਦੇਵਤਾ-ਸੁਭਾਵ ਮਨੁੱਖ । ਵਿਰਤਿ-ਪ੍ਰਵਿਰਤੀ । ਵਿਰਤਿ ਪਖਿ-ਪ੍ਰਵਿਰਤੀ
ਦੇ ਪੱਖ ਵਿਚ, ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ । ਕਰਮੀ-ਕਰਮਿ, (ਪਰਮਾਤਮਾ
ਦੀ) ਕਿਰਪਾ ਨਾਲ । ਨਾਚੈ-(ਪ੍ਰਭੂ ਦੇ ਇਸ਼ਾਰਿਆਂ ਤੇ) ਨੱਚਦੇ ਆ ਰਹੇ ਹਨ, ਰਜ਼ਾ
ਵਿਚ ਤੁਰਦੇ ਹਨ । ਮੁਨਿਜਨ-ਰਿਸ਼ੀ-ਮੁਨੀ ਲੋਕ । ਬੀਚਾਰੀ-ਵਿਚਾਰਵਾਨ। ਗੁਰਮੁਖਿ-
-ਗੁਰੂ ਦੀ ਸਰਨ ਪੈ ਕੇ । ੪ ।

ਤ੍ਰੈਗੁਣ—ਮਾਇਆ ਦੇ ਤਿੰਨ ਗੁਣ । ਖਾਣੀ ਚਾਰੀ—ਚਾਰ ਖਾਣੀਆਂ ਦੇ ਜੀਵ
(ਅੰਡਜ, ਜੇਰਜ, ਸੋਤਜ, ਉਤਭੁਜ) । ੫।

ਤੁਧੁ ਭਾਵਹਿ—ਤੈਨੂੰ ਚੰਗੇ ਲੱਗਦੇ ਹਨ । ਸੋਈ—ਉਹੀ ਬੰਦੇ । ਸਬਦਿ—ਸ਼ਬਦ ਦੀ
ਰਾਹੀਂ । ਤਤੁ—ਜਗਤ ਦਾ ਮੂਲ-ਪ੍ਰਭੂ । ਗਿਆਨੀ—ਭੂੰਘੀ ਸਾਂਝ ਪਾਣ ਵਾਲੇ । ਕਉ—
ਨੂੰ । ੬ ।

ਸਚੇ ਸਿਉ—ਸਦਾ ਕਾਇਮ ਰਹਿਣ ਵਾਲੇ ਹਰੀ ਨਾਲ । ਲਿਵ—ਲਗਨ । ਜੀਵਤੁ
ਮਰੈ—ਜੀਉਂਦਾ ਮਰਦਾ ਹੈ, ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਮਾਇਆ ਦੇ ਮੋਹ
ਵਲੋਂ ਅਛੋਹ ਹੋ ਜਾਂਦਾ ਹੈ । ੭।

ਕੈ ਅਰਥਿ—ਦੇ ਵਾਸਤੇ । ੮।

ਦਮੁ—ਸਾਹ । ਬਿਰਥਾ—ਵਿਅਰਥ । ਸਾਹਿ ਸਾਹਿ—ਹਰੇਕ ਸਾਹ ਦੇ ਨਾਲ । ਰਜਾਇ
—ਹੁਕਮ । ੯ ।

ਸਹਜ—ਆਤਮਕ ਅਡੋਲਤਾ । ੧੦ ।

ਅਰਥ :—ਹੇ ਮਨ ! ਗੁਰੂ ਦੀ ਹਜ਼ੂਰੀ ਵਿਚ ਨੱਚ (ਗੁਰੂ ਦੇ ਹੁਕਮ ਵਿਚ ਤੁਰ) । ਹੇ
ਮਨ ! ਜੇ ਤੂੰ ਉਵੇਂ ਨੱਚੇਂਗਾ ਜਿਵੇਂ ਗੁਰੂ ਨਚਾਏਗਾ (ਜੇ ਤੂੰ ਗੁਰੂ ਦੇ ਹੁਕਮ ਵਿਚ ਤੁਰੇਂਗਾ)
ਤਾਂ ਆਨੰਦ ਮਾਣੇਂਗਾ, ਅਖੀਰ ਵੇਲੇ ਮੌਤ ਦਾ ਡਰ (ਭੀ ਤੈਥੋਂ ਦੂਰ) ਭੱਜ ਜਾਇਗਾ ।
੧ । ਰਹਾਉ ।

(ਹੇ ਭਾਈ ! ਰਾਸਧਾਰੀਏ ਰਾਸਾਂ ਪਾ ਪਾ ਕੇ ਨੱਚਦੇ ਹਨ ਤੇ ਭਗਤ ਅਖਵਾਂਦੇ ਹਨ)
ਮੈਂ ਭੀ ਨੱਚਦਾ ਹਾਂ (ਪਰ ਸਰੀਰ ਨੂੰ ਨਚਾਣ ਦੇ ਥਾਂ) ਮੈਂ (ਆਪਣੇ) ਇਸ ਮਨ ਨੂੰ
ਨਚਾਂਦਾ ਹਾਂ (ਭਾਵ, ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਮੈਂ ਆਪਾ-ਭਾਵ ਦੂਰ
ਕਰਦਾ ਹਾਂ, (ਤੇ ਇਸ ਤਰ੍ਹਾਂ) ਮੈਂ ਜੇਹੜੀ ਇੱਛਾ ਕਰਦਾ ਹਾਂ (ਪਰਮਾਤਮਾ ਦੇ ਦਰ ਤੋਂ)
ਉਹੀ ਫਲ ਪਾ ਲੈਂਦਾ ਹਾਂ । (ਹੇ ਭਾਈ ! ਰਾਸਾਂ ਵਿਚ ਨੱਚਿਆਂ ਟੱਪਿਆਂ ਮੁਕਤੀ ਨਹੀਂ
ਮਿਲਦੀ, ਨਾਂਹ ਹੀ ਭਗਤ ਬਣ ਸਕੀਦਾ ਹੈ) ਜੇਹੜਾ ਮਨੁੱਖ ਆਪਣੇ ਚਿੱਤ ਨੂੰ (ਪ੍ਰਭੂ-
ਚਰਨਾਂ ਵਿਚ) ਅਡੋਲ ਰੱਖਦਾ ਹੈ ਉਹ ਮਾਇਆ ਦੇ ਬੰਧਨਾਂ ਤੋਂ ਖਲਾਸੀ (ਦਾ ਆਸਵੰਦ)
ਹੋ ਜਾਂਦਾ ਹੈ । ੧ ।

ਹੇ ਭਾਈ ! ਜਿਸ ਮਨੁੱਖ ਨੂੰ ਪਰਮਾਤਮਾ ਆਪਣੇ ਇਸ਼ਾਰਿਆਂ ਤੇ ਤੋਰਦਾ ਹੈ ਜਿਸ
ਮਨੁੱਖ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ ਉਹ ਮਨੁੱਖ (ਅਸਲ) ਭਗਤ
ਕਿਹਾ ਜਾ ਸਕਦਾ ਹੈ । ਪਰਮਾਤਮਾ ਆਪ ਹੀ (ਉਸ ਮਨੁੱਖ ਵਾਸਤੇ, ਰਜਾ ਵਿਚ ਤੁਰਨ
ਦਾ ਗੀਤ) ਗਾਂਦਾ ਹੈ ਆਪ ਹੀ (ਇਹ ਗੀਤ ਉਸ ਮਨੁੱਖ ਨੂੰ) ਸੁਣਾਂਦਾ ਹੈ, ਤੇ, ਮਾਇਆ
ਦੇ ਮੋਹ ਵਿਚ ਅੰਨ੍ਹੇ ਹੋਏ ਇਸ ਮਨ ਨੂੰ ਸਹੀ ਜੀਵਨ-ਰਾਹ ਉਤੇ ਲਿਆਉਂਦਾ ਹੈ । ੨ ।

ਹੇ ਭਾਈ ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੀ ਰਜ਼ਾ ਵਿਚ ਤੁਰਦਾ ਹੈ ਉਹ (ਆਪਣੇ ਅੰਦਰੋਂ) ਮਾਇਆ (ਦਾ ਪ੍ਰਭਾਵ) ਦੂਰ ਕਰ ਲੈਂਦਾ ਹੈ। (ਹੇ ਭਾਈ !) ਕੱਲਿਆਣ-ਸਰੂਪ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਮਾਇਆ ਦੇ ਮੋਹ ਦੀ ਨੀਂਦ ਜ਼ੋਰ ਨਹੀਂ ਪਾ ਸਕਦੀ। ਜਗਤ ਮਾਇਆ ਦੇ ਮੋਹ ਵਿਚ ਸੁੱਤਾ ਹੋਇਆ (ਮਾਇਆ ਦੇ ਹੱਥਾਂ ਉੱਤੇ) ਨੱਚਦਾ ਟੱਪਦਾ ਰਹਿੰਦਾ ਹੈ (ਦੁਨੀਆਂ ਵਾਲੀ ਦੌੜ-ਭੱਜ ਕਰਦਾ ਰਹਿੰਦਾ ਹੈ)। (ਹੇ ਭਾਈ !) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪਾਸੋਂ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ ! ੩ ।

ਹੇ ਭਾਈ ! ਚੈਵੀ ਸੁਭਾਵ ਵਾਲੇ ਮਨੁੱਖ ਦੁਨੀਆਂ ਦੀ ਕਿਰਤ-ਕਾਰ ਕਰਦੇ ਹੋਏ ਭੀ, ਰਿਸ਼ੀ-ਮੁਨੀ ਲੋਕ ਆਤਮਕ ਜੀਵਨ ਦੀ ਸੂਝ ਨਾਲ ਵਿਚਾਰਵਾਨ ਹੋ ਕੇ, ਪਰਮਾਤਮਾ ਦੀ ਕਿਰਪਾ ਨਾਲ (ਪਰਮਾਤਮਾ ਦੀ ਰਜ਼ਾ ਵਿਚ ਤੁਰਨ ਵਾਲਾ) ਨਾਚ ਨੱਚਦੇ ਹਨ। ਆਤਮਕ ਜੀਵਨ ਦੀ ਭਾਲ ਵਾਸਤੇ ਸਾਧਨ ਕਰਨ ਵਾਲੇ ਜੇਹੜੇ ਮਨੁੱਖ ਗੁਰੂ ਦੀ ਰਾਹੀਂ ਸ੍ਰੇਸ਼ਟ ਬੁੱਧੀ ਪ੍ਰਾਪਤ ਕਰ ਕੇ ਵਿਚਾਰਵਾਨ ਹੋ ਜਾਂਦੇ ਹਨ ਉਹਨਾਂ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜੀ ਰਹਿੰਦੀ ਹੈ, ਉਹ (ਭੀ ਰਜ਼ਾ ਵਿਚ ਤੁਰਨ ਵਾਲਾ) ਨਾਚ ਨੱਚਦੇ ਹਨ। ੪ ।

ਹੇ ਪ੍ਰਭੂ ! ਸਾਰੇ ਜੀਵ ਜੰਤ (ਮਾਇਆ ਦੇ ਹੱਥਾਂ ਤੋ) ਨੱਚ ਰਹੇ ਹਨ, ਚੌਹਾਂ ਖਾਣੀਆਂ ਦੇ ਜੀਵ ਨੱਚ ਰਹੇ ਹਨ, ਖੰਡਾਂ ਬ੍ਰਹਮੰਡਾਂ ਦੇ ਸਾਰੇ ਜੀਵ ਤ੍ਰਿਗੁਣੀ ਮਾਇਆ ਦੇ ਪ੍ਰਭਾਵ ਵਿਚ ਨੱਚ ਰਹੇ ਹਨ; ਪਰ, ਹੇ ਪ੍ਰਭੂ ! ਜਿਨ੍ਹਾਂ ਨੂੰ ਤੇਰੇ ਚਰਨਾਂ ਦੀ ਲਗਨ ਲੱਗੀ ਹੈ ਉਹ ਤੇਰੀ ਰਜ਼ਾ ਵਿਚ ਤੁਰਨ ਦਾ ਨਾਚ ਨੱਚਦੇ ਹਨ। ੫ ।

ਹੇ ਪ੍ਰਭੂ ! ਜੇਹੜੇ ਮਨੁੱਖ ਤੈਨੂੰ ਪਿਆਰੇ ਲੱਗਦੇ ਹਨ ਉਹੀ ਤੇਰੇ ਇਸ਼ਾਰਿਆਂ ਤੇ ਤੁਰਦੇ ਹਨ। ਹੇ ਭਾਈ ! ਜਿਨ੍ਹਾਂ ਮਨੁੱਖਾਂ ਨੂੰ ਗੁਰੂ ਦੇ ਸਨਮੁਖ ਕਰ ਕੇ ਗੁਰੂ ਦੇ ਸ਼ਬਦ ਵਿਚ ਜੋੜ ਕੇ ਆਪਣੇ ਚਰਨਾਂ ਦੀ ਪ੍ਰੀਤਿ ਬਖਸ਼ਦਾ ਹੈ, ਜਿਨ੍ਹਾਂ ਨੂੰ ਆਪਣਾ ਭਾਣਾ ਮਿੱਠਾ ਕਰ ਕੇ ਮਨਾਂਦਾ ਹੈ ਉਹੀ ਮਨੁੱਖ ਅਸਲ ਭਗਤ ਹਨ (ਰਾਸਾਂ ਵਿਚ ਨੱਚਣ ਵਾਲੇ ਭਗਤ ਨਹੀਂ ਹਨ), ਉਹੀ ਮਨੁੱਖ ਸਾਰੇ ਜਗਤ ਦੇ ਮੂਲ ਪਰਮਾਤਮਾ ਨਾਲ ਭੁੰਘੀ ਸਾਂਝ ਪਾਈ ਰੱਖਦੇ ਹਨ। ੬ ।

ਹੇ ਭਾਈ ! ਉਹੀ ਉੱਤਮ ਭਗਤੀ ਅਖਵਾ ਸਕਦਾ ਹੈ ਜਿਸ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਬਣਿਆ ਰਹੇ। ਅਜੇਹੀ ਭਗਤੀ (ਗੁਰੂ ਦੀ ਦੱਸੀ) ਸੇਵਾ ਕਰਨ ਤੋਂ ਬਿਨਾ ਨਹੀਂ ਹੋ ਸਕਦੀ। ਜਦੋਂ ਮਨੁੱਖ ਦੁਨੀਆ ਦੀ ਕਿਰਤ-ਕਾਰ ਕਰਦਾ ਹੋਇਆ ਹੀ ਮਾਇਆ ਦੇ ਮੋਹ ਵਲੋਂ ਅਛੋਹ ਹੋ ਜਾਂਦਾ ਹੈ ਤਦੋਂ ਉਹ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖਦਾ ਹੈ, ਤਦੋਂ ਹੀ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਹਾਸਲ ਕਰਦਾ ਹੈ। ੭ ।

ਹੇ ਭਾਈ ! ਮਾਇਆ ਕਮਾਣ ਦੀ ਖ਼ਾਤਰ ਤਾਂ ਬਹੁਤ ਲੁਕਾਈ (ਮਾਇਆ ਦੇ ਹੱਥਾਂ ਉਤੇ) ਨੱਚ ਰਹੀ ਹੈ, ਕੋਈ ਵਿਰਲਾ ਮਨੁੱਖ ਹੈ ਜੇਹੜਾ ਅਸਲ ਆਤਮਕ ਜੀਵਨ ਨੂੰ ਪਛਾਣਦਾ ਹੈ ।

ਹੇ ਪ੍ਰਭੂ ! ਉਹੀ ਉਹੀ ਮਨੁੱਖ ਗੁਰੂ ਦੀ ਕਿਰਪਾ ਨਾਲ ਤੇਰਾ ਮਿਲਾਪ ਹਾਸਲ ਕਰਦਾ ਹੈ ਜਿਨ੍ਹਾਂ ਉਤੇ ਤੇਰੀ ਮੋਹਰ ਹੁੰਦੀ ਹੈ । ੮ ।

ਹੇ ਭਾਈ ! ਜੇਹੜਾ ਭੀ ਇਕ ਸਾਹ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਭੁੱਲਿਆ ਰਹੇ ਉਹ ਸਮਾ ਵਿਅਰਥ ਚਲਾ ਜਾਂਦਾ ਹੈ । ਹਰੇਕ ਸਾਹ ਦੇ ਨਾਲ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾ ਰੱਖਣਾ ਚਾਹੀਦਾ ਹੈ । (ਪਰ ਇਹ ਉੱਦਮ ਉਹੀ ਮਨੁੱਖ ਕਰ ਸਕਦਾ ਹੈ ਜਿਸ ਉਤੇ) ਪਰਮਾਤਮਾ ਆਪ ਹੀ ਮੋਹਰ ਕਰ ਕੇ ਬਖਸ਼ਿਸ਼ ਕਰੇ । ੯ ।

ਹੇ ਪ੍ਰਭੂ ! ਜੇਹੜੇ ਮਨੁੱਖ ਤੈਨੂੰ ਚੰਗੇ ਲੱਗਦੇ ਹਨ ਉਹੀ ਤੇਰੀ ਰਜ਼ਾ ਵਿਚ ਤੁਰਦੇ ਹਨ ਕਿਉਂਕਿ ਉਹ ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾ ਲੈਂਦੇ ਹਨ । ਹੇ ਨਾਨਕ ! ਆਖ—(ਹੇ ਪ੍ਰਭੂ !) ਜਿਨ੍ਹਾਂ ਉੱਤੇ ਤੇਰੀ ਮੋਹਰ ਦੀ ਨਜ਼ਰ ਪੈਂਦੀ ਹੈ ਉਹ ਮਨੁੱਖ ਆਤਮਕ ਅਡੋਲਤਾ ਦਾ ਆਨੰਦ ਮਾਣਦੇ ਹਨ । ੧੦। ੧। ੧। ੧।

ਅਸਟਪਦੀ ਮ: ੩ -- ੧
ਅਸਟਪਦੀਆਂ ਮ: ੧ -- ੫ ਜੋੜ ੬

ਗੁਜਰੀ ਮਹਲਾ ੪ ਘਰੁ ੨

੧ ਓ ਸਤਿਗੁਰਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥ ੧ ॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥ ੨ ॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥ ੩ ॥ ਭਗਤ ਜਨਾ ਕੀ ਉਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥ ੪ ॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨਾ ਭਾਵੈ ਓਇ ਡੂਬੇ ਸਣੁ

ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆ-
ਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥ ੬ ॥
ਇਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥
ਹਰਿ ਏਕੈ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ
ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ
ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥[੫੦੬]

ਪਦ ਅਰਥ :- ਜੀਅਰਾ-ਕਮਜ਼ੋਰ ਜਿੰਦ । ਖੀਰ-ਦੁੱਧ । ਅਧਾਰ-ਆਸਰਾ ।
ਖੀਰ ਅਧਾਰੀ-ਖੀਰ ਅਧਾਰਿ, ਦੁੱਧ ਦੇ ਸਹਾਰੇ ਤੇ । ਅਗਮ-ਅਪਹੁੰਚ । ਅਗੋਚਰ-
[ਅ-ਗੋ-ਚ-ਰ] ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ਗੁਰਮੁਖਿ-
ਗੁਰੂ ਵਲ ਮੂੰਹ ਕੀਤਿਆਂ, ਗੁਰੂ ਦੀ ਸਰਨ ਪਿਆਂ । ਕੈ-ਤੋਂ । ੧ ।

ਕੀਰਤਿ-ਸਿਫਤਿ ਸਾਲਾਹ । ਤਰੁ ਤਾਰੀ-ਤਾਰੀ ਤਰ, ਪਾਰ ਲੰਘਣ ਦਾ ਉਦਮ
ਕਰ । ਅੰਮ੍ਰਿਤੁ ਜਲੁ-ਆਤਮਕ ਜੀਵਨ ਦੇਣ ਵਾਲਾ ਜਲ । ਰਹਾਉ ।

ਸੇਵਹਿ-ਸੇਵਾ-ਭਗਤੀ ਕਰਦੇ ਹਨ । ਅਨਦਿਨੁ-ਹਰ ਰੋਜ਼ । ਬਨਵਾਰੀ-ਜਗਤ
ਦਾ ਮਾਲਕ ਪ੍ਰਭੂ । ਪੈਜ-ਇੱਜ਼ਤ । ਸਵਾਰੀ-ਬਣਾਈ ਰੱਖੀ । ੨ ।

ਅਲਖ-ਅਦ੍ਰਿਸ਼ਟ । ਨਿਰੰਜਨੁ-[ਨਿਰ-ਅੰਜਨ] ਮਾਇਆ-ਕਾਲਖ ਤੋਂ ਰਹਿਤ,
ਨਿਰਲੇਪ । ਜਾਚਕ-ਮੰਗਤੋ । ਪਸਾਰੀ-ਪਸਾਰਿ, ਪਸਾਰ ਕੇ, ਖਿਲਾਰ ਕੇ । ੩ ।

ਅਕਥ-ਜਿਸ ਦਾ ਸਹੀ ਸਰੂਪ ਬਿਆਨ ਨਾਂਹ ਕੀਤਾ ਜਾ ਸਕੇ । ਨਿਆਰੀ-
ਅਨੋਖੀ । ਕੇਰਾ-ਦਾ । ਤਾਰੀ-ਤਾਰ ਲਈ । ੪ ।

ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਦੁਬਿਧਾ-ਡਾਵਾਂ ਡੋਲ
ਹਾਲਤ । ਬਿਆਪੇ-ਫਸੇ ਰਹਿੰਦੇ ਹਨ । ਗੁਬਾਰੀ-ਹਨੇਰਾ । ਨ ਭਾਵੈ-ਚੰਗੀ ਨਹੀਂ
ਲੱਗਦੀ । ਓਇ-[ਲਫੜ 'ਓਹ' ਤੋਂ ਬਹੁ ਵਚਨ] । ਸਣੁ-ਸਮੇਤ । ੫ ।

ਕਰਿ-ਕਰ ਕੇ । ਧੋਵੈ-ਧੋਂਦਾ ਹੈ । ਮਲਭਖੁ-ਮੈਲ ਖਾਣ ਵਾਲਾ । ੬ ।

ਪਰਪੰਚ-ਜਗਤ-ਖਿਲਾਰਾ । ਕਰਤੈ-ਕਰਤਾਰ ਨੇ । ਕਲ-ਸੱਤਾ, ਤਾਕਤ । ਜੁਗ
ਅੰਤਰਿ-ਜਗਤ ਵਿਚ । [ਨੋਟ ! ਪਾਠਕ ਧਿਆਨ ਰੱਖੋ । ਲਫੜ 'ਜੁਗ' ਕਲਿਜੁਗ ਆਦਿਕ
ਕਿਸੇ 'ਜੁਗ' ਵਾਸਤੇ ਨਹੀਂ ਫਬ ਸਕਦਾ] । ਖਿੰਚੈ-ਖਿੱਚ ਲੈਂਦਾ ਹੈ । ੭ ।

ਰਸਨਿ ਰਸਨਿ ਰਸਿ-ਪ੍ਰੇਮ ਨਾਲ, ਪ੍ਰੇਮ ਨਾਲ, ਪ੍ਰੇਮ ਨਾਲ । ਰਸਨਾ-ਜੀਭ ।
ਮਾਗਉ-ਮਾਗਉਂ, ਮੈਂ ਮੰਗਦਾ ਹਾਂ । ੮ ।

ਅਰਥ :- ਹੇ (ਮੇਰੇ) ਮਨ ! ਪਰਮਾਤਮਾ ਦੀ ਸਿਫਤਿ ਸਾਲਾਹ ਦੀ ਰਾਹੀਂ (ਸੰਸਾਰ-

ਸਮੁੰਦਰ ਤੋਂ) ਪਾਰ ਲੰਘਣ ਦਾ ਜਤਨ ਕਰਿਆ ਕਰ। ਹੇ ਮਨ ! ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਗੁਰੂ ਦੀ ਸਰਨ ਪਿਆਂ ਮਿਲਦਾ ਹੈ। (ਪਰ, ਹੇ ਪ੍ਰਭੂ ! ਤੇਰਾ ਨਾਮ-ਜਲ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੋਵੇ। ੧। ਰਹਾਉ।

ਹੇ ਭਾਈ ! ਮੇਰੀ ਕਮਜ਼ੋਰ ਜਿੰਦ ਪਰਮਾਤਮਾ (ਦੇ ਮਿਲਾਪ) ਤੋਂ ਬਿਨਾ ਧੀਰਜ ਨਹੀਂ ਫੜ ਸਕਦੀ, ਜਿਵੇਂ ਛੋਟਾ ਬਾਲ ਦੁੱਧ ਦੇ ਸਹਾਰੇ ਹੀ ਰਹਿ ਸਕਦਾ ਹੈ। ਹੇ ਭਾਈ ! ਉਹ ਪ੍ਰਭੂ, ਜੋ ਅਪਹੁੰਚ ਹੈ (ਜਿਸ ਤਕ ਜੀਵ ਆਪਣੀ ਸਿਆਣਪ ਦੇ ਬਲ ਨਾਲ ਨਹੀਂ ਪਹੁੰਚ ਸਕਦਾ), ਜਿਸ ਤਕ ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਗੁਰੂ ਦੀ ਸਰਨ ਪਿਆਂ ਹੀ ਮਿਲਦਾ ਹੈ, (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ (ਸਦਾ) ਸਦਕੇ ਜਾਂਦਾ ਹਾਂ। ੧।

(ਹੇ ਭਾਈ ! ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਵਾਸਤੇ) ਸਨਕ ਸਨੰਦਨ (ਆਦਿਕ ਰਿਸ਼ੀ) ਨਾਰਦ (ਆਦਿਕ) ਮੁਨੀ ਜਗਤ ਦੇ ਮਾਲਕ-ਪ੍ਰਭੂ ਦੀ ਹੀ ਸੇਵਾ-ਭਗਤੀ ਕਰਦੇ (ਰਹੇ) ਹਨ, ਹਰ ਵੇਲੇ (ਪ੍ਰਭੂ ਦਾ ਨਾਮ ਹੀ) ਜਪਦੇ (ਰਹੇ) ਹਨ। ਪ੍ਰਕਲਾਦ (ਆਦਿਕ ਜੇਹੜੇ ਜੇਹੜੇ) ਭਗਤ ਪਰਮਾਤਮਾ ਦੀ ਸਰਨ ਆਏ, ਪਰਮਾਤਮਾ ਉਹਨਾਂ ਦੀ ਇੱਜ਼ਤ ਬਚਾਂਦਾ ਰਿਹਾ। ੨।

ਹੇ ਭਾਈ ! ਸਾਰੇ ਜਗਤ ਵਿਚ ਇਕ ਅਦ੍ਰਿਸ਼ਟ ਤੇ ਨਿਰਲੇਪ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੇ ਸੰਸਾਰ ਵਿਚ ਪਰਮਾਤਮਾ ਦਾ ਹੀ ਨੂਰ ਪ੍ਰਕਾਸ਼ ਕਰ ਰਿਹਾ ਹੈ।

ਹੇ ਪ੍ਰਭੂ ! ਇਕ ਤੂੰ ਹੀ (ਸਭ ਜੀਵਾਂ ਨੂੰ) ਦਾਤਾਂ ਦੇਣ ਵਾਲਾ ਹੈਂ, ਸਾਰੇ ਜੀਵ (ਤੇਰੇ ਦਰ ਤੇ) ਮੰਗਤੇ ਹਨ (ਤੇਰੇ ਅੱਗੇ) ਹੱਥ ਖਿਲਾਰ ਕੇ ਮੰਗ ਰਹੇ ਹਨ। ੩।

ਹੇ ਭਾਈ ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦਿਆਂ ਦੇ ਬਚਨ ਅਮੋਲਕ ਹੋ ਜਾਂਦੇ ਹਨ, ਉਹ ਸਦਾ ਉਸ ਪਰਮਾਤਮਾ ਦੀ ਅਨੋਖੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, (ਸਿਫਤਿ ਸਾਲਾਹ ਦੀ ਬਰਕਤਿ ਨਾਲ) ਉਹਨਾਂ ਦਾ ਮਨੁੱਖਾ ਜਨਮ ਕਾਮਯਾਬ ਹੋ ਜਾਂਦਾ ਹੈ, ਉਹ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ, ਆਪਣੀਆਂ ਕੁਲਾਂ ਨੂੰ ਭੀ ਲੰਘਾ ਲੈਂਦੇ ਹਨ। ੪।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਦੁਚਿੱਤਾ-ਪਨ ਵਿਚ ਤੇ ਭੈੜੀ ਮਤਿ (ਦੇ ਪ੍ਰਭਾਵ) ਵਿਚ ਫਸੇ ਰਹਿੰਦੇ ਹਨ, ਕਿਉਂਕਿ ਉਹਨਾਂ ਦੇ ਹਿਰਦੇ ਵਿਚ (ਮਾਇਆ ਦੇ) ਮੋਹ ਦਾ ਹਨੇਰਾ ਪਿਆ ਰਹਿੰਦਾ ਹੈ। (ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਨੂੰ) ਸੰਤ ਜਨਾਂ ਦੀ (ਕੀਤੀ ਹੋਈ ਪਰਮਾਤਮਾ ਦੀ ਸਿਫਤਿ ਸਾਲਾਹ ਦੀ) ਗੱਲ ਨਹੀਂ ਸੁਖਾਂਦੀ (ਇਸ ਵਾਸਤੇ) ਉਹ ਆਪਣੇ ਪਰਵਾਰ ਸਮੇਤ (ਵਿਕਾਰ-ਭਰੇ ਸੰਸਾਰ-

ਸਮੁੰਦਰ ਵਿਚ) ਭੁੱਖ ਜਾਂਦੇ ਹਨ । ੫ ।

ਹੇ ਭਾਈ ! ਨਿੰਦਾ ਕਰਨ ਵਾਲਾ ਮਨੁੱਖ (ਦੂਜਿਆਂ ਦੀ) ਨਿੰਦਾ ਕਰ ਕਰ ਕੇ (ਉਹਨਾਂ ਦੇ ਕੀਤੇ ਮੰਦ-ਕਰਮਾਂ ਦੀ) ਮੈਲ ਤਾਂ ਧੋ ਦੇਂਦਾ ਹੈ, ਪਰ ਉਹ ਆਪ ਮਾਇਆ-ਵੇਤ੍ਰਿਆ ਮਨੁੱਖ ਪਰਾਈ ਮੈਲ, ਖਾਣ ਦਾ ਆਦੀ ਬਣ ਜਾਂਦਾ ਹੈ । ਹੇ ਭਾਈ ! ਜੇਹੜੇ ਮਨੁੱਖ ਸੰਤ ਜਨਾਂ ਦੀ ਨਿੰਦਾ ਕਰਨ ਵਿਚ ਫਸੇ ਰਹਿੰਦੇ ਹਨ ਉਹ (ਇਸ ਨਿੰਦਾ ਦੇ ਸਮੁੰਦਰ ਵਿਚੋਂ) ਨਾਂਹ ਉਰਲੇ ਪਾਸੇ ਆ ਸਕਦੇ ਹਨ, ਨਾਂਹ ਪਰਲੇ ਪਾਸੇ ਲੰਘ ਸਕਦੇ ਹਨ । ੬ ।

(ਪਰ, ਹੇ ਭਾਈ ! ਜੀਵਾਂ ਦੇ ਭੀ ਕੀਹ ਵੱਸ) ? ਇਹ ਸਾਰਾ ਜਗਤ-ਤਮਾਸ਼ਾ ਕਰਤਾਰ ਨੇ ਆਪ ਬਣਾਇਆ ਹੈ, ਕਰਤਾਰ ਨੇ ਹੀ ਇਸ ਵਿਚ ਆਪਣੀ ਸੱਤਾ ਟਿਕਾਈ ਹੋਈ ਹੈ । ਸਾਰੇ ਜਗਤ ਵਿਚ ਸਿਰਫ ਪਰਮਾਤਮਾ ਦੀ ਸੱਤਾ ਦਾ ਧਾਗਾ ਪਸਰਿਆ ਹੋਇਆ ਹੈ, ਜਦੋਂ ਉਹ ਇਸ ਧਾਗੇ ਨੂੰ ਖਿੱਚ ਲੈਂਦਾ ਹੈ (ਤਾਂ ਜਗਤ-ਤਮਾਸ਼ਾ ਅਲੋਪ ਹੋ ਜਾਂਦਾ ਹੈ, ਤੇ) ਪਰਮਾਤਮਾ ਆਪ ਹੀ ਆਪ ਰਹਿ ਜਾਂਦਾ ਹੈ । ੭ ।

(ਹੇ ਭਾਈ ! ਜੇਹੜੇ ਮਨੁੱਖ ਇਸ ਸੰਸਾਰ-ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਣਾ ਚਾਹੁੰਦੇ ਹਨ ਉਹ) ਸਦਾ ਹੀ ਬੜੇ ਪ੍ਰੇਮ ਪਿਆਰ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਜੀਭ ਪਰਮਾਤਮਾ ਦੇ ਨਾਮ-ਰਸ ਨੂੰ ਚੱਖਦੀ ਰਹਿੰਦੀ ਹੈ ।

ਹੇ ਨਾਨਕ ! (ਆਖ—) ਮੈਂ ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੁਝ ਨਹੀਂ ਮੰਗਦਾ (ਮੈਂ ਇਹੀ ਚਾਹੁੰਦਾ ਹਾਂ ਕਿ) ਪਰਮਾਤਮਾ ਦੇ ਨਾਮ ਰਸ ਦੀ ਪ੍ਰੀਤਿ ਪਿਆਰੀ ਲੱਗਦੀ ਰਹੇ । ੮ । ੧ । ੭ ।

ਗੁਜਰੀ ਮਹਲਾ ੫ ਘਰੁ ੨ ॥

੧ ਓ ਸਤਿਗੁਰ ਪ੍ਰਸਾਦਿ ॥ ਰਾਜਨ ਮਹਿ ਤੂੰ ਰਾਜਾ ਕਹੀਅਹਿ
ਭੂਮਨ ਮਹਿ ਭੂਮਾ ॥ ਠਾਕੁਰ ਮਹਿ ਠਕੁਰਾਈ ਤੇਰੀ ਕੋਮਨ ਸ੍ਰਿਰਿ ਕੋਮਾ ॥

੧॥ ਪਿਤਾ ਮੇਰੇ ਬਡੇ ਧਨੀ ਅਗਮਾ ॥ ਉਸਤਤਿ ਕਵਨ ਕਰੀਜੈ ਕਰਤੇ
ਪੇਖਿ ਰਹੇ ਬਿਸਮਾ ॥੧॥ ਰਹਾਉ॥ ਸੁਖੀਅਨ ਮਹਿ ਸੁਖੀਆ ਤੂੰ ਕਹੀਅਹਿ
ਦਾਤਨ ਸਿਰਿ ਦਾਤਾ ॥ ਤੇਜਨ ਮਹਿ ਤੇਜਵੰਸੀ ਕਹੀਅਹਿ ਰਸੀਅਨ ਮਹਿ
ਰਾਤਾ ॥ ੨ ॥ ਸੂਰਨ ਮਹਿ ਸੂਰਾ ਤੂੰ ਕਹੀਅਹਿ ਭੋਗਨ ਮਹਿ ਭੋਗੀ ॥
ਗ੍ਰਸਤਨ ਮਹਿ ਤੂੰ ਬਡੇ ਗ੍ਰਿਹਸਤੀ ਜੋਗਨ ਮਹਿ ਜੋਗੀ ॥੩॥ ਕਰਤਨ ਮਹਿ
ਤੂੰ ਕਰਤਾ ਕਹੀਅਹਿ ਆਚਾਰਨ ਮਹਿ ਆਚਾਰੀ ॥ ਸਾਹਨ ਮਹਿ ਤੂੰ ਸਾਚਾ
ਸਾਹਾ ਵਾਪਾਰਨ ਮਹਿ ਵਾਪਾਰੀ ॥ ੪ ॥ ਦਰਬਾਰਨ ਮਹਿ ਤੇਰੇ ਦਰਬਾਰਾ

ਸਰਨ ਪਾਲਨ ਟੀਕਾ ॥ ਲਖਿਮੀ ਕੇਤਕ ਗਨੀ ਨ ਜਾਈਐ ਗਨਿ ਨ
ਸਕਉ ਸੀਕਾ ॥੫॥ ਨਾਮਨ ਮਹਿ ਤੇਰੇ ਪ੍ਰਭ ਨਾਮਾ ਗਿਆਨਨ ਮਹਿ
ਗਿਆਨੀ ॥ ਜੁਗਤਨ ਮਹਿ ਤੇਰੀ ਪ੍ਰਭ ਜੁਗਤਾ ਇਸਨਾਨਨ ਮਹਿ
ਇਸਨਾਨੀ ॥੬॥ ਸਿਧਨ ਮਹਿ ਤੇਰੀ ਪ੍ਰਭ ਸਿਧਾ ਕਰਮਨ ਸਿਰਿ ਕਰਮਾ ॥

ਆਗਿਆ ਮਹਿ ਤੇਰੀ ਪ੍ਰਭ ਆਗਿਆ ਹੁਕਮਨ ਸਿਰਿ ਹੁਕਮਾ ॥੭॥ ਜਿਉ
ਬੋਲਾਵਹਿ ਤਿਉ ਬੋਲਹ ਸੁਆਮੀ ਕੁਦਰਤਿ ਕਵਨ ਹਮਾਰੀ ॥ ਸਾਧ ਸੰਗਿ
ਨਾਨਕ ਜਸੁ ਗਾਇਓ ਜੇ ਪ੍ਰਭ ਕੀ ਅਤਿ ਪਿਆਰੀ ॥੮॥੧॥੮॥ [੫੦੭]

ਪਦ ਅਰਥ :- ਕਹੀਅਹਿ-ਤੂੰ ਕਿਹਾ ਜਾਂਦਾ ਹੈਂ । ਭੂਮਾ-ਭੂਮੀ ਦਾ ਮਾਲਕ ।
ਠਾਕੁਰ-ਮਾਲਕ, ਸਰਦਾਰ । ਠਕੁਰਾਈ-ਸਰਦਾਰੀ । ਕੌਮਾ-(ਉੱਚੀ) ਕੁਲ ਵਾਲਾ ।
ਸਿਰਿ-ਸਿਰ ਉੱਤੇ, ਸ਼ੇਸਟ । ਕੌਮਨ ਸਿਰਿ-ਉੱਚੀ ਕੁਲ ਵਾਲਿਆਂ ਦੇ ਸਿਰ ਉੱਤੇ । ੧।

ਧਨੀ-ਮਾਲਕ । ਅਗਮਾ-ਅਪਹੁੰਚ । ਉਸਤਤਿ-ਵਡਿਆਈ । ਕਰਤੇ-ਹੋ
ਕਰਤਾਰ ! ਪੇਖਿ-ਵੇਖ ਕੇ । ਬਿਸਮਾ-ਹੈਰਾਨ । ੧। ਰਹਾਉ ।

ਦਾਤਨ ਸਿਰਿ-ਦਾਤਿਆਂ ਦੇ ਸਿਰ ਉੱਤੇ, ਦਾਤਿਆਂ ਵਿਚ ਸ਼ਿਰੋਮਣੀ । ਤੇਜਨ
ਮਹਿ-ਤੇਜ ਪ੍ਰਤਾਪ ਵਾਲਿਆਂ ਵਿਚ । ਰਸੀਅਨ ਮਹਿ-ਰਸ ਲੈਣ ਵਾਲਿਆਂ ਵਿਚ ।
ਰਾਤਾ-ਰੱਤਾ ਹੋਇਆ, ਰਸ ਵਿਚ ਮਸਤ । ੨ ।

ਸੂਰਾ-ਸੂਰਮਾ । ਭੋਗਨ ਮਹਿ-ਭੋਗਣ ਵਾਲਿਆਂ ਵਿਚ । ਜੋਗਨ ਮਹਿ-ਵਿਰਕਤਾਂ
ਵਿਚ । ੩।

ਕਰਤਨ ਮਹਿ-ਨਵੇਂ ਕੰਮ ਕਰਨ ਵਾਲਿਆਂ ਵਿਚ । ਆਚਾਰਨ ਮਹਿ-ਧਾਰਮਿਕ
ਰਸਮਾਂ ਕਰਨ ਵਾਲਿਆਂ ਵਿਚ । ੪।

ਸਰਨ ਪਾਲਨ ਟੀਕਾ-ਸਰਨ ਪਿਆਂ ਦੀ ਲਾਜ ਰੱਖਣ ਵਾਲਿਆਂ ਦਾ ਤੂੰ ਟਿੱਕਾ
(ਸ਼ਿਰੋਮਣੀ) ਹੈਂ । ਕੇਤਕ-ਕਿਤਨੀ ਕੁ ? ਬੇਅੰਤ । ਗਨਿ ਨਾ ਸਕਉ-ਮੈਂ ਗਿਣ ਨਹੀਂ
ਸਕਦਾ । ਸੀਕਾ-ਸਿੱਕੇ, ਰੁਪਏ, ਖਜ਼ਾਨੇ । ੫।

ਨਾਮਨ ਮਹਿ-ਨਾਮਣੇ ਵਾਲਿਆਂ ਵਿਚ । ਨਾਮਾ-ਨਾਮਣਾ । ਜੁਗਤਨ ਮਹਿ-
ਚੰਗੀ ਜੀਵਨ-ਜੁਗਤਿ ਵਾਲਿਆਂ ਵਿਚ । ੬।

ਸਿਧਨ ਮਹਿ-ਕਰਮਾਤੀ ਤਾਕਤਾਂ ਵਾਲਿਆਂ ਵਿਚ । ਸਿਧਾ-ਕਰਮਾਤੀ ਤਾਕਤ ।
ਕਰਮਨ ਸਿਰਿ-ਕਰਮ ਕਰਨ ਵਾਲਿਆਂ ਵਿਚ ਸ਼ਿਰੋਮਣੀ । ਆਗਿਆ-ਹੁਕਮ ।
ਹੁਕਮਨ ਸਿਰਿ-ਹੁਕਮ ਕਰਨ ਵਾਲਿਆਂ ਵਿਚ ਸ਼ਿਰੋਮਣੀ । ੭।

ਬੋਲਾਵਹਿ—ਤੂੰ ਬੁਲਾਂਦਾ ਹੈਂ । ਬੋਲਹ—ਅਸੀਂ ਬੋਲਦੇ ਹਾਂ । ਸੁਆਮੀ—ਹੇ ਸੁਆਮੀ !
ਕੁਦਰਤਿ—ਤਾਕਤ । ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ । ਗਾਇਓ—ਗਾਇਆ । ੮।

ਅਰਥ :-ਹੇ ਕਰਤਾਰ ! ਤੂੰ ਮੇਰਾ ਪਿਤਾ ਹੈਂ, ਤੂੰ ਸਾਡੀ ਸਿਆਣਪ ਦੀ ਪਹੁੰਚ
ਤੋਂ ਪਰੇ ਹੈਂ । ਹੇ ਕਰਤਾਰ ! ਤੇਰੀ ਕੇਹੜੀ ਕੇਹੜੀ ਵਡਿਆਈ ਅਸੀਂ ਕਰੀਏ ? (ਤੇਰੀ
ਲੀਲਾ) ਵੇਖ ਵੇਖ ਕੇ ਅਸੀਂ ਹੈਰਾਨ ਹੋ ਰਹੇ ਹਾਂ । ੧। ਰਹਾਉ ।

ਹੇ ਕਰਤਾਰ ! (ਦੁਨੀਆ ਦੇ) ਰਾਜਿਆਂ ਵਿਚ ਤੂੰ (ਸ਼ਿਰੋਮਣੀ) ਰਾਜਾ ਅਖਵਾਂਦਾ
ਹੈਂ, ਭੁਇੰ ਦੇ ਮਾਲਕਾਂ ਵਿਚ ਤੂੰ (ਸਭ ਤੋਂ ਵੱਡਾ) ਭੁਇੰ ਦਾ ਮਾਲਕ ਹੈਂ । ਹੇ ਕਰਤਾਰ !
(ਦੁਨੀਆ ਦੇ) ਸਰਦਾਰਾਂ ਵਿਚ ਤੇਰੀ ਸਰਦਾਰੀ (ਸਭ ਤੋਂ ਵੱਡੀ) ਹੈ, ਉੱਚੀ ਕੁਲ
ਵਾਲਿਆਂ ਵਿਚ ਤੂੰ ਸ਼ਿਰੋਮਣੀ ਕੁਲ ਵਾਲਾ ਹੈਂ । ੧।

ਹੇ ਕਰਤਾਰ ! (ਦੁਨੀਆ ਦੇ) ਸੁਖੀ ਲੋਕਾਂ ਵਿਚ ਤੂੰ (ਸ਼ਿਰੋਮਣੀ) ਸੁਖੀ ਕਿਹਾ ਜਾ
ਸਕਦਾ ਹੈਂ, ਦਾਨੀਆਂ ਵਿਚ ਤੂੰ ਹੀ (ਸ਼ਿਰੋਮਣੀ) ਤੇਜਸ਼੍ਰੀ ਕਹਾ ਸਕਦਾ ਹੈਂ (ਦੁਨੀਆ ਦੇ)
ਰਸ ਮਾਣਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਰਸੀਆ ਹੈਂ । ੨।

ਹੇ ਕਰਤਾਰ ! ਸੂਰਮਿਆਂ ਵਿਚ ਤੂੰ ਸ਼ਿਰੋਮਣੀ ਸੂਰਮਾ ਅਖਵਾਣ ਦਾ ਹੱਕਦਾਰ ਹੈਂ,
(ਦੁਨੀਆ ਦੇ ਸਭ ਜੀਵਾਂ ਵਿਚ ਵਿਆਪਕ ਹੋਣ ਕਰ ਕੇ) ਭੋਗੀਆਂ ਵਿਚ ਤੂੰ ਹੀ ਭੋਗੀ
ਹੈਂ । ਗ੍ਰਿਹਸਤੀਆਂ ਵਿਚ ਤੂੰ ਸਭ ਤੋਂ ਵੱਡਾ ਗ੍ਰਿਹਸਤੀ ਹੈਂ (ਜਿਸ ਦਾ ਇਤਨਾ ਵੱਡਾ
ਸੰਸਾਰ-ਟੱਬਰ ਹੈ), ਜੋਗੀਆਂ ਵਿਚ ਤੂੰ ਸ਼ਿਰੋਮਣੀ ਜੋਗੀ ਹੈਂ (ਇਤਨੇ ਵੱਡੇ ਪਰਵਾਰ ਵਾਲਾ
ਹੁੰਦਿਆਂ ਭੀ ਨਿਰਲੇਪ ਹੈਂ) । ੩ ।

ਹੇ ਕਰਤਾਰ ! ਨਵੇਂ ਕੰਮ ਕਰਨ ਵਾਲੇ ਸਿਆਣਿਆਂ ਵਿਚ ਤੂੰ ਸ਼ਿਰੋਮਣੀ
ਰਚਨਹਾਰ ਹੈਂ; ਧਾਰਮਿਕ ਰਸਮਾਂ ਕਰਨ ਵਾਲਿਆਂ ਵਿਚ ਭੀ ਤੂੰ ਹੀ ਸ਼ਿਰੋਮਣੀ ਹੈਂ ।
ਹੇ ਕਰਤਾਰ ! (ਦੁਨੀਆਂ ਦੇ) ਸਾਹੂਕਾਰਾਂ ਵਿਚ ਤੂੰ ਸਦਾ ਕਾਇਮ ਰਹਿਣ ਵਾਲਾ
(ਸ਼ਿਰੋਮਣੀ) ਸਾਹੂਕਾਰ ਹੈਂ, ਤੇ ਵਾਪਾਰੀਆਂ ਵਿਚ ਤੂੰ ਵੱਡਾ ਵਾਪਾਰੀ ਹੈਂ (ਜਿਸ ਨੇ
ਇਤਨਾ ਵੱਡਾ ਜਗਤ-ਪਸਾਰਾ ਪਸਾਰਿਆ ਹੋਇਆ ਹੈ) । ੪ ।

ਹੇ ਕਰਤਾਰ ! (ਦੁਨੀਆ ਦੇ) ਦਰਬਾਰ ਲਾਣ ਵਾਲਿਆਂ ਵਿਚ ਤੇਰਾ ਦਰਬਾਰ
ਸ਼ਿਰੋਮਣੀ ਹੈ, ਸਰਨ ਪਿਆਂ ਦੀ ਲਾਜ ਰੱਖਣ ਵਾਲਿਆਂ ਦਾ ਤੂੰ ਸ਼ਿਰੋਮਣੀ ਟਿੱਕਾ ਹੈਂ ।
ਹੇ ਕਰਤਾਰ ! ਤੇਰੇ ਘਰ ਵਿਚ ਕਿਤਨੀ ਕੁ ਮਾਇਆ ਹੈ—ਇਸ ਾ ਅੰਦਾਜ਼ਾ ਨਹੀਂ
ਲਾਇਆ ਜਾ ਸਕਦਾ । ਮੈਂ ਤੇਰੇ ਖ਼ਜ਼ਾਨੇ ਗਿਣ ਨਹੀਂ ਸਕਦਾ । ੫ ।

ਹੇ ਪ੍ਰਭੂ ! (ਦੁਨੀਆ ਦੇ) ਵਡਿਆਈ-ਨਾਮਣੇ ਵਾਲਿਆਂ ਵਿਚੋਂ ਤੇਰਾ ਨਾਮਣਾ
ਸ਼ਿਰੋਮਣੀ ਹੈ, ਤੇ ਗਿਆਨਵਾਨਾਂ ਵਿਚ ਤੂੰ ਹੀ ਸ਼ਿਰੋਮਣੀ ਗਿਆਨੀ ਹੈਂ । ਹੇ ਪ੍ਰਭੂ !

ਚੰਗੀ ਜੀਵਨ-ਜੁਗਤਿ ਵਾਲਿਆਂ ਵਿਚ ਤੇਰੀ ਜੁਗਤਿ ਸ੍ਰੇਸ਼ਟ ਹੈ, (ਦੁਨੀਆਂ ਦੇ ਤੀਰਥ-) ਇਸ਼ਨਾਨੀਆਂ ਵਿਚ ਤੂੰ ਸ਼ਿਰੋਮਣੀ ਇਸ਼ਨਾਨੀ ਹੈਂ (ਕਿਉਂਕਿ ਸਾਰੇ ਜਲਾਂ ਵਿਚ ਤੂੰ ਸਦਾ ਆਪ ਹੀ ਵੱਸ ਰਿਹਾ ਹੈਂ) । ੬ ।

ਹੇ ਪ੍ਰਭੂ ! ਕਰਾਮਾਤੀ ਤਾਕਤਾਂ ਰੱਖਣ ਵਾਲਿਆਂ ਵਿਚ ਤੇਰੀ ਕਰਾਮਾਤੀ ਤਾਕਤ ਸ਼ਿਰੋਮਣੀ ਹੈ, ਕੰਮ ਕਰਨ ਵਾਲਿਆਂ ਵਿਚ ਤੂੰ ਸ਼ਿਰੋਮਣੀ ਉੱਦਮੀ ਹੈਂ । ਹੇ ਪ੍ਰਭੂ ! (ਦੁਨੀਆ ਦੇ) ਇਖਤਿਆਰ ਵਾਲਿਆਂ ਵਿਚ ਤੇਰਾ ਇਖਤਿਆਰ ਸਭ ਤੋਂ ਵੱਡਾ ਹੈ, (ਦੁਨੀਆ ਦੇ) ਹੁਕਮ ਚਲਾਣ ਵਾਲਿਆਂ ਵਿਚ ਤੂੰ ਸ਼ਿਰੋਮਣੀ ਹਾਕਮ ਹੈਂ । ੭ ।

ਹੇ ਕਰਤਾਰ ! ਹੇ ਸੁਆਮੀ ! ਸਾਡੀ (ਤੇਰੇ ਪੈਦਾ ਕੀਤੇ ਹੋਏ ਜੀਵਾਂ ਦੀ) ਕੀਹ ਪਾਇਆਂ ਹੈ ? ਜਿਵੇਂ ਤੂੰ ਸਾਨੂੰ ਬੁਲਾਂਦਾ ਹੈ ਉਸੇ ਤਰ੍ਹਾਂ ਅਸੀਂ ਬੋਲਦੇ ਹਾਂ ।

ਹੇ ਨਾਨਕ ! (ਆਖ-ਕਰਤਾਰ ਦੀ ਪ੍ਰੇਰਨਾ ਨਾਲ ਹੀ ਮਨੁੱਖ ਨੇ) ਸਾਧ ਸੰਗਤਿ ਵਿਚ ਟਿਕ ਕੇ ਪ੍ਰਭੂ ਦੀ ਸਿਫਤਿ ਸਾਲਾਹ ਕੀਤੀ ਹੈ, ਇਹ ਸਿਫਤਿ ਸਾਲਾਹ ਪ੍ਰਭੂ ਨੂੰ ਬੜੀ ਪਿਆਰੀ ਲੱਗਦੀ ਹੈ ।੮।੧।੮।

ਗੁਜਰੀ ਮਹਲਾ ੫ ਘਰੁ ੪

੧ ਓ ਸਤਿਗੁਰਪ੍ਰਸਾਦਿ ॥ ਨਾਥ ਨਰਹਰ ਦੀਨ ਬੰਧਵ ਪਤਿਤ ਪਾਵਨ ਦੇਵ ॥ ਭੈ ਤ੍ਰਾਸ ਨਾਸ ਕ੍ਰਿਪਾਲ ਗੁਣਨਿਧਿ ਸਫਲ ਸੁਆਮੀ ਸੇਵ ॥

੧ ॥ ਹਰਿ ਗੋਪਾਲ ਗੁਰ ਗੋਬਿੰਦ ॥ ਚਰਣ ਸਰਣ ਦਇਆਲ ਕੇਸਵ ਤਾਰਿ ਜਗ ਭਵ ਸਿੰਧ ॥ ੧ ॥ ਰਹਾਉ ॥ ਕਾਮ ਕ੍ਰੋਧ ਹਰਨ ਮਦ ਮੋਹ ਦਹਨ ਮੁਰਾਰਿ ਮਨ ਮਕਰੰਦ ॥ ਜਨਮ ਮਰਣ ਨਿਵਾਰਿ ਧਰਣੀਧਰ ਪਤਿ ਰਾਖੁ ਪਰਮਾਨੰਦ ॥ ੨ ॥ ਜਲਤ ਅਨਿਕ ਤਰੰਗ ਮਾਇਆ ਗੁਰ ਗਿਆਨ ਹਰਿ ਰਿਦ ਮੰਤ ॥ ਛੇਦਿ ਅਹੰਬੁਧਿ ਕਰੁਣਾਮੈ ਚਿੰਤ ਮੇਟਿ ਪੁਰਖ ਅਨੰਤ ॥ ੩ ॥ ਸਿਮਰਿ ਸਮਰਥ ਪਲ ਮਹੂਰਤ ਪ੍ਰਭ ਧਿਆਨੁ ਸਹਜ ਸਮਾਧਿ ॥ ਦੀਨ ਦਇਆਲ ਪ੍ਰਸੰਨ ਪੂਰਨ ਜਾਚੀਐ ਰਜ ਸਾਧ ॥ ੪ ॥ ਮੋਹ ਮਿਥਨ ਦੁਰੰਤ ਆਸਾ ਬਾਸਨਾ ਬਿਕਾਰ ॥ ਰਖੁ ਧਰਮ ਭਰਮ ਬਿਦਾਰਿ ਮਨ ਤੇ ਉਧਰੁ ਹਰਿ ਨਿਰੰਕਾਰ ॥ ੫ ॥ ਧਨਾਢਿ ਆਢਿ ਭੰਡਾਰ ਹਰਿ ਨਿਧਿ ਹੋਤ ਜਿਨਾ ਨ ਚੀਰ ॥ ਖਲ ਮੁਗਧ ਮੂੜ ਕਟਾਖੁ ਸ੍ਰੀਧਰ ਭਏ ਗੁਣ ਮਤਿ ਧੀਰ ॥ ੬ ॥ ਜੀਵਨ ਮੁਕਤ ਜਗਦੀਸ ਜਪਿ ਮਨ ਧਾਰਿ ਰਿਦ ਪਰਤੀਤਿ ॥ ਜੀਅ ਦਇਆ ਮਇਆ ਸਰਬਤ੍ਰ ਰਮਣੰ ਪਰਮ ਹੰਸਹ ਰੀਤਿ ॥ ੭ ॥ ਦੇਤ ਦਰਸਨੁ ਸੂਦਨ ਹਰਿ ਜਸੁ ਰਸਨ ਨਾਮ ਉਚਾਰ ॥ ਅੰਗ ਸੰਗ ਭਗਵਾਨ

ਪਰਸਨ ਪ੍ਰਭ ਨਾਨਕ ਪਤਿਤ ਉਧਾਰ ॥੮॥੧॥੨॥੫॥੧॥੧॥੨॥੫॥ [੫੦੮]

ਪਦ ਅਰਥ :- ਨਾਥ-ਹੇ ਜਗਤ ਦੇ ਮਾਲਕ ! ਨਰਹਰ-[ਜਰਹਰਿ ਨਰਸਿੰਘ]
ਹੇ ਪਰਮਾਤਮਾ ! ਦੇਵ-ਹੇ ਪ੍ਰਕਾਸ਼-ਰੂਪ ! ਤ੍ਰਾਸ-ਡਰ, ਸਹਮ । ਭੈ-[ਲਫਜ਼ 'ਭਉ' ਤੋਂ
ਬਹੁ ਵਚਨ] । ਗੁਣ ਨਿਧਿ-ਹੇ ਗੁਣਾਂ ਦੇ ਖਜ਼ਾਨੇ । ਸਫਲ ਸੇਵ-ਜਿਸ ਦੀ ਸੇਵਾ ਭਗਤੀ
ਫਲ ਦੇਣ ਵਾਲੀ ਹੈ । ੧ ।

ਗੁਰ-ਹੇ (ਸਭ ਤੋਂ) ਵਡੇ ! ਕੇਸਵ-ਹੇ ਸੋਹਣੇ ਲੰਮੇ ਕੇਸਾਂ ਵਾਲੇ ਪਰਮਾਤਮਾ !
ਭਵ ਸਿੰਧ-ਸੰਸਾਰ-ਸਮੁੰਦਰ । ਤਾਰਿ-ਪਾਰ ਲੰਘਾ । ੧ । ਰਹਾਉ ।

ਹਰਨ-ਦੂਰ ਕਰਨ ਵਾਲਾ । ਮਦ ਮੋਹ ਦਹਨ-ਹੇ ਮੋਹ ਦੀ ਮਸਤੀ ਸਾੜਨ ਵਾਲੇ !
ਮਨ ਮਕਰੰਦ-ਹੇ ਮਨ ਨੂੰ ਸੁਗੰਧੀ ਦੇਣ ਵਾਲੇ ! ਧਰਣੀ ਧਰ-ਹੇ ਧਰਤੀ ਦੇ ਸਹਾਰੇ !
ਪਤਿ-ਇੱਜ਼ਤ । ਪਰਮਾਨੰਦ-ਹੇ ਸਭ ਤੋਂ ਉੱਚੇ ਆਨੰਦ ਦੇ ਮਾਲਕ ! ੨ ।

ਜਲਤ-ਸੜ ਰਿਹਾਂ ਨੂੰ । ਤਰੰਗ-ਲਹਿਰਾਂ । ਹਰਿ-ਹੇ ਹਰੀ ! ਰਿਦ-ਹਿਰਦੇ ਵਿਚ।
ਛੇਦਿ-ਨਾਸ ਕਰ । ਅਹੰਬੁਧਿ-ਹਉਮੈ । ਕਰੁਣਾ-ਤਰਸ ! ਕਰੁਣਾ ਮੈ-ਹੇ ਤਰਸ-ਸਰੂਪ
ਪ੍ਰਭੂ ! ਪੁਰਖ ਅਨੰਤ-ਹੇ ਸਰਬ-ਵਿਆਪਕ ਬੇਅੰਤ ਪ੍ਰਭੂ ! ੩ ।

ਪਲ ਮਹੂਰਤ-ਹਰ ਪਲ ਹਰ ਘੜੀ । ਸਹਜ-ਆਤਮਕ ਅਛੋਲਤਾ । ਜਾਚੀਐ-
ਮੰਗਣੀ ਚਾਹੀਦੀ ਹੈ । ਰਜ-ਚਰਨ-ਧੂੜ । ਸਾਧ-ਸੰਤ-ਜਨ । ੪ ।

ਮਿਥਨ-ਬੂਠਾ । ਦੁਰੰਤ-ਭੈੜੇ ਅੰਤ ਵਾਲੀ । ਬਿਦਾਰਿ-ਨਾਸ ਕਰ । ਤੇ-ਤੋਂ ।
ਨਿਰੰਕਾਰ-ਹੇ ਨਿਰੰਕਾਰ ! ੫ ।

ਆਵਿ-[ਆਫਯ] ਧਨਾਢ, ਧਨੀ । ਨਿਧਿ-ਖਜ਼ਾਨਾ । ਚੀਰ-ਕੱਪੜਾ । ਖਲ-
ਮੂਰਖ । ਮੁਗਧ-ਮੂਰਖ । ਕਟਾਖੁ-ਨਿਗਾਹ । ਸ੍ਰੀਧਰ-ਲੱਛਮੀ-ਪਤੀ । ੬ ।

ਜੀਵਨ ਮੁਕਤ-ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਾਇਆ ਦੇ
ਮੋਹ ਤੋਂ ਸੁਤੰਤਰ । ਮਨ-ਹੇ ਮਨ ! ਪਰਤੀਤਿ-ਸਰਧਾ । ਮਇਆ-ਤਰਸ । ਸਰਬਤ੍ਰ
ਰਮਣੰ-ਸਰਬ-ਵਿਆਪਕ । ਪਰਮ ਹੰਸਹ ਰੀਤਿ-ਸਭ ਤੋਂ ਉੱਚੇ ਹੰਸਾਂ ਦੀ ਜੀਵਨ-
ਜੁਗਤਿ । ਹੰਸ-ਚੰਗੇ ਮੰਦੇ ਕੰਮ ਦਾ ਨਿਰਨਾ ਕਰ ਸਕਣ ਵਾਲਾ (ਜਿਵੇਂ ਹੰਸ ਦੁੱਧ ਤੇ
ਪਾਣੀ ਨੂੰ ਵਖ ਵਖ ਕਰ ਲੈਂਦਾ ਹੈ) । ੭ ।

ਦੇਤ-ਦੇਂਦਾ ਹੈ । ਸ੍ਰਵਨ-ਕੰਨ । ਜਸੁ-ਸਿਫਤਿ ਸਾਲਾਹ । ਰਸਨ-ਜੀਭ ।
ਪਰਸਨ-ਛੁਹ । ੮ ।

ਅਰਥ :- ਹੇ ਹਰੀ ! ਹੇ ਗੋਪਾਲ ! ਹੇ ਗੁਰ ਗੋਬਿੰਦ ! ਹੇ ਦਇਆਲ ! ਹੇ ਕੇਸਵ।
ਆਪਣੇ ਚਰਨਾਂ ਦੀ ਸਰਨ ਵਿਚ ਰੱਖ ਕੇ ਮੈਨੂੰ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾ
ਲੈ । ੧ । ਰਹਾਉ ।

ਹੇ ਜਗਤ ਦੇ ਮਾਲਕ ! ਹੇ ਨਰਹਰ ! ਹੇ ਦੀਨਾਂ ਦੇ ਸਹਾਈ ! ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ! ਹੇ ਚਾਨਣ-ਸਰੂਪ ! ਹੇ ਸਾਰੇ ਡਰਾਂ ਸਹਮਾਂ ਦੇ ਨਾਸ ਕਰਨ ਵਾਲੇ ! ਹੇ ਕ੍ਰਿਪਾਲ ! ਹੇ ਗੁਣਾਂ ਦੇ ਖ਼ਜ਼ਾਨੇ ! ਹੇ ਸੁਆਮੀ ! ਤੇਰੀ ਸੇਵਾ-ਭਗਤੀ ਜੀਵਨ ਨੂੰ ਕਾਮਯਾਬ ਬਣਾ ਦੇਂਦੀ ਹੈ । ੧ ।

ਹੇ ਕਾਮ ਕ੍ਰੋਧ ਨੂੰ ਦੂਰ ਕਰਨ ਵਾਲੇ ! ਹੇ ਮੋਹ ਦੇ ਨਸ਼ੇ ਨੂੰ ਸਾੜਨ ਵਾਲੇ ! ਹੇ ਮਨ ਨੂੰ (ਜੀਵਨ-) ਸੁਰੀਯੀ ਦੇਣ ਵਾਲੇ ਮੁਰਾਰੀ-ਪ੍ਰਭੂ ! ਹੇ ਧਰਤੀ ਦੇ ਆਸਰੇ ! ਹੇ ਸਭ ਤੋਂ ਸੁਸ਼ਟ-ਆਨੰਦ ਦੇ ਮਾਲਕ ! (ਜਗਤ ਦੇ ਵਿਕਾਰਾਂ ਵਿਚੋਂ ਮੇਰੀ) ਲਾਜ ਰੱਖ, ਮੇਰਾ ਜਨਮ ਮਰਨ ਦਾ ਗੇੜ ਮੁਕਾ । ੨ ।

ਹੇ ਹਰੀ ! ਮਾਇਆ-ਅੱਗ ਦੀਆਂ ਬੇਅੰਤ ਲਹਿਰਾਂ ਵਿਚ ਸੜ ਰਹੇ ਜੀਵਾਂ ਦੇ ਹਿਰਦੇ ਵਿਚ ਗੁਰੂ ਦੇ ਗਿਆਨ ਦਾ ਮੰਤ੍ਰ ਟਿਕਾ । ਹੇ ਤਰਸ-ਸਰੂਪ ਹਰੀ ! ਹੇ ਸਰਬ-ਵਿਆਪਕ ਬੇਅੰਤ ਪ੍ਰਭੂ ! (ਸਾਡੀ) ਹਉਮੈ ਦੂਰ ਕਰ (ਸਾਡੇ ਹਿਰਦਿਆਂ ਵਿਚੋਂ) ਚਿੰਤਾ ਮਿਟਾ ਦੇ । ੩ ।

ਹੇ ਸਰਬ ਪ੍ਰਭੂ ! ਹਰ ਪਲ ਹਰ ਘੜੀ (ਤੇਰਾ ਨਾਮ) ਸਿਮਰ ਕੇ ਮੈਂ ਆਪਣੀ ਸੁਰਤਿ ਆਤਮਕ ਅਡੋਲਤਾ ਦੀ ਸਮਾਧੀ ਵਿਚ ਜੋੜੀ ਰੱਖਾਂ । ਹੇ ਦੀਨਾਂ ਉਤੇ ਦਇਆ ਕਰਨ ਵਾਲੇ ! ਹੇ ਸਦਾ ਖਿੜੇ ਰਹਿਣ ਵਾਲੇ ! ਸਰਬ-ਵਿਆਪਕ ! (ਤੇਰੇ ਦਰ ਤੋਂ ਤੇਰੇ) ਸੰਤ ਜਨਾਂ ਦੀ ਚਰਨ-ਧੂੜ (ਹੀ ਸਦਾ) ਮੰਗਣੀ ਚਾਹੀਦੀ ਹੈ । ੪ ।

ਹੇ ਹਰੀ ! ਹੇ ਨਿਰੰਕਾਰ ! ਮੈਨੂੰ (ਸੰਸਾਰ-ਸਮੁੰਦਰ ਤੋਂ) ਬਚਾ ਲੈ, ਮੇਰੇ ਮਨ ਤੋਂ ਭਟਕਣਾ ਦੂਰ ਕਰ ਦੇ । ਹੇ ਹਰੀ ! ਝੂਠੇ ਮੋਹ ਤੋਂ, ਭੈੜੇ ਅੰਤ ਵਾਲੀ ਆਸਾ ਤੋਂ, ਵਿਕਾਰਾਂ ਦੀਆਂ ਵਾਸ਼ਨਾ ਤੋਂ, ਮੇਰੀ ਲਾਜ ਰੱਖ । ੫ ।

ਹੇ ਹਰੀ ! ਜਿਨ੍ਹਾਂ ਪਾਸ (ਤਨ ਵੱਕਣ ਲਈ) ਕੱਪੜੇ ਦੀ ਲੀਰ ਭੀ ਨਹੀਂ ਹੁੰਦੀ, ਉਹ ਤੇਰੇ ਗੁਣਾਂ ਦੇ ਖ਼ਜ਼ਾਨੇ ਪ੍ਰਾਪਤ ਕਰ ਕੇ (ਮਾਨੋ) ਧਨੀਆਂ ਦੇ ਧਨੀ ਬਣ ਜਾਂਦੇ ਹਨ । ਹੇ ਲੱਛਮੀ-ਪਤੀ ! ਮਹਾਂ ਮੂਰਖ ਤੇ ਦੁਸ਼ਟ ਤੇਰੀ ਮੋਹਰ ਦੀ ਨਿਗਾਹ ਨਾਲ ਗੁਣਾਂ ਵਾਲੇ, ਉੱਚੀ ਮਤਿ ਵਾਲੇ, ਧੀਰਜ ਵਾਲੇ ਬਣ ਜਾਂਦੇ ਹਨ । ੬ ।

ਹੇ ਮਨ ! ਜੀਵਨ-ਮੁਕਤ ਕਰਨ ਵਾਲੇ ਜਗਦੀਸ਼ ਦਾ ਨਾਮ ਜਪ । ਹੇ ਭਾਈ ! ਹਿਰਦੇ ਵਿਚ ਉਸ ਵਾਸਤੇ ਸਰਧਾ ਟਿਕਾ, ਸਭ ਜੀਵਾਂ ਨਾਲ ਦਇਆ ਪਿਆਰ ਵਾਲਾ ਸਲੂਕ ਰੱਖ, ਪਰਮਾਤਮਾ ਨੂੰ ਸਰਬ-ਵਿਆਪਕ ਜਾਣ-ਉੱਚੇ ਜੀਵਨ ਵਾਲੇ ਹੰਸ(-ਮਨੁੱਖਾਂ) ਦੀ ਇਹ ਜੀਵਨ-ਸੁਗਤਿ ਹੈ । ੭ ।

ਹੇ ਭਾਈ ! ਪਰਮਾਤਮਾ ਆਪ ਹੀ ਆਪਣਾ ਦਰਸਨ ਬਖ਼ਸ਼ਦਾ ਹੈ, ਕੰਨਾਂ ਵਿਚ ਆਪਣੀ ਸਿਫਤਿ ਸਾਲਾਹ ਦੇਂਦਾ ਹੈ, ਜੀਭ ਨੂੰ ਆਪਣੇ ਨਾਮ ਦਾ ਉਚਾਰਨ ਦੇਂਦਾ ਹੈ,

ਸਦਾ ਅੰਗ-ਸੰਗ ਵੱਸਦਾ ਹੈ ।

ਹੇ ਨਾਨਕ ! (ਆਖ—) ਹੇ ਹਰੀ ! ਹੇ ਭਗਵਾਨ ! ਤੇਰੀ ਛੁਹ ਵਿਕਾਰੀਆਂ ਦਾ ਭੀ ਪਾਰ-ਉਤਾਰਾ ਕਰਨ ਵਾਲੀ ਹੈ । ੮।੧।੨।੫।੧।੧।੨।੫੭।

ਗੁਜਰੀ ਕੀ ਵਾਰ ਮ: ੩ ॥

ਭਾਵ

ਪਉੜੀ ਵਾਰ :—

(੧) ਇਕ ਉਹ ਭੀ ਵਕਤ ਸੀ ਜਦੋਂ ਪ੍ਰਭੂ ਆਪ ਹੀ ਆਪ ਸੀ; ਸ੍ਰਿਸ਼ਟੀ ਦਾ ਵਜੂਦ ਨਹੀਂ ਸੀ ।

(੨) ਜੰਮਣ ਤੇ ਮਰਨ ਦਾ ਨਿਯਮ ਬਣਾ ਕੇ ਪ੍ਰਭੂ ਨੇ ਆਪਣੇ ਹੁਕਮ ਵਿਚ ਸ੍ਰਿਸ਼ਟੀ ਰਚੀ, ਆਪਣੀ ਜੋਤਿ ਇਸ ਵਿਚ ਟਿਕਾ ਦਿੱਤੀ; ਤ੍ਰਿਗੁਣੀ ਮਾਇਆ ਰਚ ਕੇ ਜੀਵਾਂ ਨੂੰ ਧੰਧੇ ਵਿਚ ਲਾ ਦਿੱਤਾ ।

(੩) ਇਸ ਤ੍ਰਿਗੁਣੀ ਮਾਇਆ ਦਾ ਮੋਹ ਬਹੁਤ ਡਾਢਾ ਹੈ ਤੇ ਪਾਪਾਂ ਦਾ ਮੂਲ ਹੈ । ਜੋ ਮਨੁੱਖ ਗੁਰਸਬਦ ਦੀ ਰਾਹੀਂ ਭਗਤੀ ਕਰਦਾ ਹੈ ਉਹ ਨਿਰਮਲ ਰਹਿੰਦਾ ਹੈ ।

(੪) ਇਸ ਮੋਹ ਤੋਂ ਚਤੁਰਾਈ ਨਾਲ ਬਚਾਉ ਨਹੀਂ ਹੈ । ਜੋ ਗੁਰਸਬਦ ਦੀ ਰਾਹੀਂ 'ਹਉਮੈ' ਗਵਾਂਦਾ ਹੈ ਉਹ ਪ੍ਰਭੂ ਵਿਚ ਮਿਲ ਜਾਂਦਾ ਹੈ ।

(੫) ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਸਿਫਤਿ ਸਾਲਾਹ ਕਰਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਅੱਪੜਦਾ ਹੈ ।

(੬) ਵੰਗਾਂ ਨਾਲ ਰੱਬ ਨਹੀਂ ਮਿਲਦਾ ! ਗੁਰ-ਸਬਦ ਦੀ ਰਾਹੀਂ ਜੋ ਮਨੁੱਖ ਪ੍ਰਭੂ ਦੇ 'ਨਾਮ' ਰੂਪ 'ਅੰਮ੍ਰਿਤਸਰ' ਵਿਚ ਨ੍ਰਾਉਂਦਾ ਹੈ ਉਸ ਦੀ ਤ੍ਰਿਸਨਾ ਬੁੱਝ ਜਾਂਦੀ ਹੈ ।

(੭) ਜਿਸ ਉਤੇ ਮਿਹਰ ਕਰੇ ਉਸ ਨੂੰ ਗੁਰੂ ਮਿਲਦਾ ਹੈ ; ਗੁਰੂ ਦੀ ਕਿਰਪਾ ਨਾਲ 'ਨਿਹਚਲੁ ਨਾਮੁ ਧਨੁ' ਮਿਲਦਾ ਹੈ ।

(੮) ਪ੍ਰਭੂ ਦੀ ਕਿਰਪਾ ਨਾਲ ਜੇ ਗੁਰੂ ਮਿਲ ਪਏ ਤਾਂ 'ਹਉਮੈ' ਦੂਰ ਹੁੰਦੀ ਹੈ 'ਤ੍ਰਿਸਨਾ' ਮਿਟ ਕੇ ਮਨ ਸੁਖੀ ਹੁੰਦਾ ਹੈ ।

(੯) ਗੁਰੂ ਦੇ ਸਨਮੁਖ ਹੋਇਆਂ 'ਕਪਟ ਵਿਕਾਰ ਅਗਿਆਨ' ਦੂਰ ਹੋ ਜਾਂਦਾ ਹੈ; ਸਿਫਤਿ ਸਾਲਾਹ ਦੀ ਬਰਕਤਿ ਨਾਲ ਅੰਦਰ ਜੋਤਿ ਦਾ ਪ੍ਰਕਾਸ਼ ਹੋ ਕੇ 'ਆਨੰਦ' ਪ੍ਰਾਪਤ ਹੁੰਦਾ ਹੈ ।

(੧੦) ਗੁਰੂ ਦੇ ਸਨਮੁਖ ਹੋਇਆਂ 'ਹਉਮੈ' ਮਿਟ ਜਾਂਦੀ ਹੈ, ਰਜਾ ਵਿਚ ਤੁਰੀਦਾ ਹੈ; ਇਸ ਤਰ੍ਹਾਂ 'ਨਾਮ' ਜਪਿਆਂ 'ਹਰਿ ਕਾ ਮਹਲੁ' ਮਿਲ ਜਾਂਦਾ ਹੈ ।

(੧੧) ਜੋ ਮਨੁੱਖ ਗੁਰੂ ਦਾ ਹੋ ਰਹਿੰਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ ਹੈ; ਉਹ ਸਦਾ ਰੱਬੀ ਪਿਆਰ ਦੀ ਮੌਜ ਵਿਚ ਤੇ ਯਾਦ ਵਿਚ ਮਸਤ ਰਹਿੰਦਾ ਹੈ।

(੧੨) ਦੂਜੇ ਪਾਸੇ, ਆਪਣੇ ਮਨ ਦੇ ਪਿਛੇ ਤੁਰ ਕੇ ਮਨੁੱਖ ਕਾਮਾਦਿਕ ਵਿਕਾਰਾਂ ਵਿਚ ਫਸਦੇ ਹਨ। ਇਹ ਵਿਕਾਰ ਮਾਨੋ, ਜਮਾਂ ਦਾ ਮਾਰਗ ਹੈ, ਇਸ ਰਾਹ ਪੈ ਕੇ ਦੁੱਖੀ ਹੁੰਦੇ ਹਨ।

(੧੩) ਪਰਮਾਤਮਾ ਮਨੁੱਖ ਦੇ ਸਰੀਰ ਵਿਚ ਹੀ ਵੱਸਦਾ ਹੈ, ਪਰ ਜੀਵ ਰਸਾਂ ਦੇ ਭੋਗਣ ਵਿਚ ਲੱਗਾ ਰਹਿੰਦਾ ਹੈ ਤੇ ਪਰਮਾਤਮਾ ਭੋਗਾਂ ਤੋਂ ਨਿਰਲੇਪ ਹੈ; ਇਸ ਵਾਸਤੇ ਇਕੋ ਥਾਂ ਵਸਦਿਆਂ ਭੀ ਜੀਵ ਤੇ ਪ੍ਰਭੂ ਦਾ ਵਿਛੋੜਾ ਬਣਿਆ ਰਹਿੰਦਾ ਹੈ।

(੧੪) ਕੂੜ ਕੁਸੱਤ ਅਭਿਮਾਨ ਆਦਿਕ, ਮਾਨੋ, ਕਾਇਆ-ਰੂਪ ਕਿਲ੍ਹੇ ਨੂੰ ਕਰੜੇ ਕਵਾੜ ਲੱਗੇ ਹੋਏ ਹਨ, ਮਨ ਦੇ ਪਿਛੇ ਤੁਰਨ ਵਾਲੇ ਨੂੰ ਇਹ ਕਵਾੜ ਦਿੱਸਦੇ ਨਹੀਂ; ਇਹਨਾਂ ਨੇ ਇਸ ਦੀ ਪ੍ਰਭੂ ਨਾਲੋਂ ਵਿੱਥ ਪਾਈ ਹੋਈ ਹੈ।

(੧੫) ਲੋਭੀ ਮਨ ਲੋਭ ਵਿਚ ਫਸਿਆ ਹੋਇਆ ਮਾਇਆ ਲਈ ਭਟਕਦਾ ਫਿਰਦਾ ਹੈ। ਦੁਨੀਆ ਵਾਲੀ ਇੱਜ਼ਤ ਜਾਂ ਉੱਚੀ ਜਾਤਿ ਤਾਂ ਪਰਲੋਕ ਵਿਚ ਸਹੈਤਾ ਨਹੀਂ ਕਰਦੀ; ਸੋ, ਮਨਮੁਖ ਦੋਹੀਂ ਜਹਾਨੀਂ ਦੁੱਖੀ ਹੁੰਦਾ ਹੈ।

(੧੬) ਜਿੰਨ੍ਹਾਂ ਉਤੇ ਪ੍ਰਭੂ ਦੀ ਕਿਰਪਾ ਹੋਵੇ ਉਹਨਾਂ ਨੂੰ ਗੁਰੂ ਮਿਲਦਾ ਹੈ, ਉਹ ਬੰਦਗੀ ਕਰਦੇ ਹਨ, ਪ੍ਰਭੂ ਉਹਨਾਂ ਦੇ ਮਨ ਵਿਚ ਪ੍ਰਗਟ ਹੁੰਦਾ ਹੈ ਉਹਨਾਂ ਨੂੰ ਸੁਖ-ਰੂਪ 'ਲਾਹ' ਮਿਲਦਾ ਹੈ।

(੧੭) ਜੋ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਗੁਣਗੁਣ ਦੀ ਨੀਂਦ ਵਿਚ ਨਹੀਂ ਸੌਂਦੇ, ਪਰਮਾਤਮਾ ਦੇ 'ਨਾਮ' ਦਾ ਰਸ ਚੱਖਦੇ ਹਨ ਤੇ 'ਸਹਜ' ਅਵਸਥਾ ਵਿਚ ਟਿਕੇ ਰਹਿੰਦੇ ਹਨ।

(੧੮) ਗੁਰ-ਸ਼ਬਦ ਦੀ ਰਾਹੀਂ ਜੋ ਮਨੁੱਖ ਮਾਇਆ ਵਲੋਂ ਸੁਚੇਤ ਰਹਿ ਕੇ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਹੈ ਉਹ ਪ੍ਰਭੂ ਦੀ ਹਜ਼ੂਰੀ ਵਿਚ ਟਿਕਿਆ ਰਹਿੰਦਾ ਹੈ।

(੧੯) 'ਦੂਜਾ ਭਾਵ' ਮਾਇਆ ਦਾ ਮੋਹ ਭੀ ਪ੍ਰਭੂ ਨੇ ਆਪ ਹੀ ਕੀਤਾ ਹੈ : ਵੁਛੇ ਵੁਛੇ ਕਹਾਣ ਵਾਲੇ ਇਸ ਦੂਜੇ ਭਾਵ ਵਿਚ ਹੀ ਫਸੇ ਰਹੇ। ਗੁਰਮੁਖ ਨੂੰ ਸੁਝ ਪੈਂਦੀ ਹੈ ਤੇ ਉਸ ਨੂੰ 'ਸੋਰਾ ਵਿਜੋਗ' ਨਹੀਂ ਵਿਆਪਦਾ।

(੨੦) ਜਿਸ ਨੇ ਮਾਇਆ ਦਾ ਮੋਹ ਪੈਦਾ ਕੀਤਾ ਹੈ ਜੇ ਉਸੇ ਦੇ ਦਰ ਤੇ ਅਰਦਾਸਿ ਕਰਦੇ ਰਹੀਏ ਤਾਂ ਤਾਂ ਇਸ ਮੋਹ ਦਾ ਜ਼ੋਰ ਨਹੀਂ ਪੈਂਦਾ ਤੇ ਇਸ ਤੋਂ ਉਪਜਿਆ ਦੁੱਖ ਮਿਟ ਜਾਂਦਾ ਹੈ।

(੨੧) ਮਾਇਆ ਦੇ ਮੋਹ ਤੋਂ ਰਾਖੀ ਕਰਨ ਵਾਲਾ ਪ੍ਰਭੂ ਆਪ ਹੀ ਹੈ, ਜੋ ਮਨੁੱਖ ਉਸ ਨੂੰ ਧਿਆਉਂਦੇ ਹਨ ਉਹ ਮਾਇਆ ਵਾਲੀ ਚਿੰਤਾ ਛੱਡ 'ਅਚਿੰਤ' ਰਹਿੰਦੇ ਹਨ।

(੨੨) ਸੰਸਾਰ ਸਮੁੰਦਰ ਭੀ ਪ੍ਰਭੂ ਹੈ, ਇਸ ਵਿਚੋਂ ਤਾਰਨ ਵਾਲਾ ਜਹਾਜ਼ ਤੇ ਮੱਲਾਹ ਭੀ ਆਪ ਹੀ ਹੈ, ਆਪ ਹੀ ਰਾਹ ਦੱਸਣ ਵਾਲਾ ਹੈ। ਉਸ ਦਾ 'ਨਾਮ' ਸਿਮਰਿਆਂ ਸਾਰੇ ਪਾਪ ਵਿਕਾਰ ਕੱਟ ਜਾਂਦੇ ਹਨ।

ਸਮੁੰਚਾ ਭਾਵ :-

੧. ਇਹ ਜਗਤ-ਰਚਨਾ ਪ੍ਰਭੂ ਨੇ ਆਪ ਕੀਤੀ ਹੈ, ਇਸ ਵਿਚ ਉਸ ਨੇ ਆਪਣੀ ਜੋਤਿ ਟਿਕਾ ਰੱਖੀ ਹੈ। ਤ੍ਰਿਗੁਣੀ ਮਾਇਆ ਭੀ ਆਪ ਹੀ ਬਣਾਣ ਵਾਲਾ ਹੈ; ਇਸ ਦੇ ਪ੍ਰਭਾਵ ਹੇਠ ਜੀਵਾਂ ਨੂੰ ਧੰਧੇ ਵਿਚ ਉਸੇ ਨੇ ਜੋੜ ਰੱਖਿਆ ਹੈ। ਕਿਸੇ ਤਰ੍ਹਾਂ ਦੀ ਚਤੁਰਾਈ ਇਸ ਮੋਹ ਤੋਂ ਬਚਾ ਨਹੀਂ ਸਕਦੀ। (ਪਉੜੀ ਨੰ: ੧ ਤੋਂ ੪)।

੨. ਜਿਸ ਉਤੇ ਮਿਹਰ ਹੋਵੇ ਉਸ ਨੂੰ ਗੁਰੂ ਮਿਲਦਾ ਹੈ; ਗੁਰੂ ਦੇ ਸਨਮੁਖ ਹੋ ਕੇ ਸਿਫਤਿ ਸਾਲਾਹ ਕਰੀਏ, ਨਾਮ-'ਅੰਮ੍ਰਿਤਸਰ' ਵਿਚ ਨ੍ਰਾਈਏ ਤਾਂ ਤ੍ਰਿਸਨਾ-ਅੱਗ ਬੁੱਝ ਜਾਂਦੀ ਹੈ, ਹਉਮੈ ਮਿਟਦੀ ਹੈ, ਕਪਟ ਵਿਕਾਰ ਦੂਰ ਹੁੰਦਾ ਹੈ, ਰਜ਼ਾ ਵਿਚ ਤੁਰਨ ਦੀ ਜਾਚ ਆਉਂਦੀ ਹੈ ਤੇ ਹਿਰਦੇ ਵਿਚ ਪ੍ਰਭੂ ਦਾ ਪਿਆਰ ਪੈਦਾ ਹੁੰਦਾ ਹੈ (ਪਉੜੀ ਨੰ: ੫ ਤੋਂ ੧੧)।

੩. ਪ੍ਰਭੂ-ਕਾਇਆ-ਕਿਲ੍ਹੇ ਦੇ ਅੰਦਰ ਹੀ ਵੱਸਦਾ ਹੈ; ਪਰ ਮਨਮੁਖ ਕਾਮਾਦਿਕ ਵਿਕਾਰਾਂ ਵਿਚ ਫਸੇ ਰਹਿੰਦੇ ਹਨ ਤੇ ਪ੍ਰਭੂ ਤੋਂ ਵਿਛੁੜੇ ਰਹਿੰਦੇ ਹਨ। ਕੂੜ ਕੁਸੱਤ ਦੇ ਕਰੜੇ ਕਵਾੜ ਪ੍ਰਭੂ ਨਾਲੋਂ ਉਹਨਾਂ ਦੀ ਵਿੱਥ ਪਾਈ ਰੱਖਦੇ ਹਨ। ਲੋਭ-ਗ੍ਰਹਿਸਿਆ ਸਾਰੀ ਉਮਰ ਨੱਕ-ਨਮੂਜ ਦੀ ਖ਼ਾਤਰ ਭਟਕਦਾ ਹੈ, ਇਹ ਨੱਕ-ਨਮੂਜ ਏਥੇ ਹੀ ਰਹਿ ਜਾਂਦਾ ਹੈ, ਸੋ, ਦੋਹੀਂ ਜਹਾਨੀਂ ਦੁੱਖ ਪਾਂਦਾ ਹੈ। (ਪਉੜੀ ੧੨ ਤੋਂ ੧੫)।

੪. ਜਿਨ੍ਹਾਂ ਉਤੇ ਮਿਹਰ ਹੋਵੇ ਉਹ ਗੁਰੂ-ਸਰਨ ਪੈ ਕੇ ਬੰਦਗੀ ਕਰਦੇ ਹਨ; ਗੁਣਗੁਣ ਦੀ ਨੀਂਦ ਵਿਚ ਨਹੀਂ ਸੌਂਦੇ, ਮਾਇਆ ਵਲੋਂ ਸੁਚੇਤ ਰਹਿ ਕੇ ਸਿਫਤਿ ਸਾਲਾਹ ਕਰਦੇ ਹਨ ਤੇ ਪ੍ਰਭੂ ਦੀ ਹਜ਼ੂਰੀ ਵਿਚ ਰਹਿੰਦੇ ਹਨ (ਪਉੜੀ ੧੬ ਤੋਂ ੧੮)।

੫. ਮਾਇਆ ਦਾ ਮੋਹ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ; ਵੱਡੇ ਵੱਡੇ ਕਹਾਣ ਵਾਲੇ ਭੀ ਇਸ ਵਿਚ ਫਸ ਜਾਂਦੇ ਹਨ। ਸੰਸਾਰ-ਸਮੁੰਦਰ ਭੀ ਆਪ ਹੀ ਤੇ ਜਹਾਜ਼ ਤੇ ਮੱਲਾਹ ਭੀ ਆਪ ਹੀ ਹੈ, ਆਪ ਹੀ ਰਾਹ ਦੱਸਣ ਵਾਲਾ ਹੈ। ਜੇ ਉਸ ਦੇ ਦਰ ਤੇ ਅਰਦਾਸਿ ਕਰਦੇ ਰਹੀਏ ਤਾਂ ਇਸ ਤੋਂ ਬਚਾ ਲੈਂਦਾ ਹੈ। (ਪਉੜੀ ੧੯ ਤੋਂ ੨੨)।

ਮੁੱਖ ਭਾਵ :-

ਪ੍ਰਭੂ ਦੀ ਰਚੀ ਹੋਈ ਇਸ ਜਗਤ-ਮਾਇਆ ਦੇ ਮੋਹ ਤੋਂ ਸਿਰਫ ਉਹੀ ਮਨੁੱਖ

ਬਚਦਾ ਹੈ ਜਿਸ ਨੂੰ ਪ੍ਰਭੂ ਦੀ ਆਪਣੀ ਮੋਹਰ ਨਾਲ ਗੁਰੂ ਮਿਲੇ, ਤੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰ ਕੇ ਉਹ ਮਨੁੱਖ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਰਹੇ ।

ਵਾਰ ਦੀ ਬਣਤਰ :—

ਇਹ 'ਵਾਰ' ਗੁਰੂ ਅਮਰਦਾਸ ਜੀ ਦੀ ਰਚਨਾ ਹੈ, ਇਸ ਵਿਚ ੨੨ ਪਉੜੀਆਂ ਹਨ, ਹਰੇਕ ਪਉੜੀ ਵਿਚ ਪੰਜ ਪੰਜ ਤੁਕਾਂ ਹਨ । ਹਰੇਕ ਪਉੜੀ ਦੇ ਨਾਲ ਦੋ ਦੋ ਸ਼ਲੋਕ ਹਨ; ਪਉੜੀ ਨੰ: ੪ ਦੇ ਨਾਲ ਪਹਿਲਾ ਸ਼ਲੋਕ ਕਬੀਰ ਜੀ ਦਾ ਹੈ, ਬਾਕੀ ਦੇ ਸਾਰੇ ਸ਼ਲੋਕ ਗੁਰੂ ਅਮਰਦਾਸ ਜੀ ਦੇ ਹਨ ।

ਕਬੀਰ ਜੀ ਦਾ ਇੱਕ ਸ਼ਲੋਕ ਹੋਣਾ ਭੀ ਦੱਸਦਾ ਹੈ ਕਿ 'ਵਾਰ' ਤੇ 'ਸ਼ਲੋਕ' ਇੱਕੋ ਵਕਤ ਨਹੀਂ ਲਿਖੇ ਗਏ ਕਿਉਂਕਿ 'ਵਾਰ' ਦੇ ਸ਼ਲੋਕਾਂ ਦੀ ਬਣਤਰ ਵਿਚ ਇਕ-ਸੁਰਤਾ ਨਹੀਂ ਰਹਿ ਗਈ । ਜੇ ਇਹਨਾਂ ਦੇ ਲਿਖਣ ਦਾ ਵਕਤ ਇੱਕ ਹੀ ਹੁੰਦਾ ਤਾਂ ਪਉੜੀ ਨੰ: ੪ ਦੇ ਨਾਲ ਸਿਰਫ ਇੱਕੋ ਸ਼ਲੋਕ ਨਾਂਹ ਲਿਖਦੇ । ਇਸ ਪਉੜੀ ਦੇ ਸ਼ਲੋਕਾਂ ਨੂੰ ਪੜ੍ਹ ਕੇ ਵੇਖੋ; ਗੁਰੂ ਅਮਰਦਾਸ ਜੀ ਨੇ ਇਹ ਸ਼ਲੋਕ ਉਚਾਰਿਆ ਭੀ ਕਬੀਰ ਜੀ ਦੇ ਸ਼ਲੋਕ ਦੇ ਪਰਥਾਇ ਹੀ ਹੈ (ਵੇਖੋ, ਸ਼ਲੋਕ ਕਬੀਰ ਜੀ ਨੰ: ੫੮) । ਸੋ, ਇਹ ਦੋਵੇਂ ਸ਼ਲੋਕ ਗੁਰੂ ਅਰਜਨ ਸਾਹਿਬ ਨੇ ਇਸ ਪਉੜੀ ਦੇ ਭਾਵ ਨਾਲ ਮਿਲਦੇ ਵੇਖ ਕੇ ਦਰਜ ਕੀਤੇ ਹਨ ਪਰ ਇਹ ਨਹੀਂ ਸੀ ਹੋ ਸਕਦਾ ਕਿ ਜੇ ਗੁਰੂ ਅਮਰਦਾਸ ਜੀ ਸਾਰੇ ਸ਼ਲੋਕ ਭੀ ਨਾਲ ਹੀ ਉਚਾਰਦੇ ਤਾਂ ਇਸ ਪਉੜੀ ਨੰ: ੫ ਨੂੰ ਖਾਲੀ ਛੱਡ ਦੇਂਦੇ, ਸੋ, ਸਾਰੇ ਹੀ ਸ਼ਲੋਕ ਬੀੜ ਤਿਆਰ ਕਰਨ ਵੇਲੇ ਗੁਰੂ ਅਰਜਨ ਸਾਹਿਬ ਨੇ ਦਰਜ ਕੀਤੇ ।

—o—

ਗੁਜਰੀ ਕੀ ਵਾਰ ਮਹਲਾ ੩

ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ ॥ [੫੦੮]

ਸਿਕੰਦਰ ਤੇ ਇਬਰਾਹੀਮ ਇਕੋ ਕੁਲ ਵਿਚੋਂ ਸਨ ਤੇ ਤੁਰਨੇ-ਸਿਰ ਸਨ । ਇਬਰਾਹੀਮ ਮੰਦ-ਕਰਮੀ ਸੀ । ਇਸ ਨੇ ਇਕ ਵਾਰੀ ਇਕ ਨੌ-ਜਵਾਨ ਬ੍ਰਾਹਮਣ ਦੀ ਨਵੀਂ ਵਿਆਹੀ ਵਹੁਟੀ ਤੇ ਮਾੜੀ ਨਜ਼ਰ ਕਰਨੀ ਸ਼ੁਰੂ ਕੀਤੀ, ਬ੍ਰਾਹਮਣ ਨੇ ਸਿਕੰਦਰ ਪਾਸ ਫਰਿਆਦ ਕੀਤੀ । ਸਿਕੰਦਰ ਤੇ ਇਬਰਾਹੀਮ ਦੋਹਾਂ ਵਿਚ ਟਾਕਰਾ ਹੋਇਆ, ਇਬਰਾਹੀਮ ਫੜਿਆ ਗਿਆ, ਪਰ ਜਦੋਂ ਉਹ ਆਪਣੇ ਕੀਤੇ ਤੇ ਪਛਤਾਇਆ ਤਾਂ ਸਿਕੰਦਰ ਨੇ ਉਸ ਨੂੰ ਛੱਡ ਦਿੱਤਾ । ਇਹ ਸ਼ਾਕਾ ਢਾਢੀਆਂ ਨੇ 'ਵਾਰ' ਵਿਚ ਗਾਂਵਿਆ । ਉਸੇ ਹੀ ਸੁਰ ਤੇ ਗੁਰੂ ਅਮਰਦਾਸ ਜੀ ਦੀ ਇਹ ਵਾਰ ਗਾਉਣ ਲਈ ਆਗਿਆ ਹੈ ।

ਉਸ ਵਾਰ ਦਾ ਨਮੂਨਾ—

ਪਾਪੀ ਖਾਨ ਬਿਰਾਹਮ ਪਰ ਚੜਿਆ ਸੇਕੰਦਰ ।
ਭੇੜ ਦੁਹਾਂ ਦਾ ਮੱਚਿਆ ਬਡ ਰਣ ਦੇ ਅੰਦਰ ।

੧ ਓ ਸਤਿਗੁਰ ਪ੍ਰਸਾਦਿ ॥

ਸਲੋਕੁ ਮਹਲਾ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ
ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ
ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ
ਵਸੈ ਗੁਰਮੁਖਿ ਸਹਜਿ ਸਮਾਹਿ ॥੧॥ [ਪੰਨਾ ੫੦੮]

ਪਦ ਅਰਥ :—ਮਮ—ਮੇਰਾ । ਮਮਤਾ—(ਹਰੇਕ ਚੀਜ਼ ਨੂੰ) 'ਮੇਰੀ' ਬਣਾਨ ਦਾ
ਸ਼ਿਕਾਅਲ । ਬਿਧਿ—ਜਾਚ । ਪਦਵੀ—ਦਰਜਾ । ਸਹਜਿ—ਸਹਜ ਅਵਸਥਾ ਵਿਚ, ਅਡੋਲਤਾ
ਵਿਚ, ਉਹ ਅਵਸਥਾ ਜਿਥੇ ਦੁਨੀਆ ਦੇ ਲਾਲਚ ਵਿਚ ਹਰੇਕ ਪਦਾਰਥ ਨੂੰ ਆਪਣਾ
ਬਣਾਣ ਦੀ ਚਾਹ ਨਾਂਹ ਕੁੱਢੇ । ਨਦਰੀ—ਮਿਹਰ ਕਰਨ ਵਾਲਾ ਪ੍ਰਭੂ ।

ਅਰਥ :—ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ,
ਇਹ ਚੀਜ਼ 'ਮੇਰੀ' ਹੋ ਜਾਏ—ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ
ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ । ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ
ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ
ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ ! ਗੁਰੂ ਦੇ ਸਨਮੁਖ
ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ
ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ ।੧।

ਮਃ ੩ ॥ ਅੰਦਰਿ ਸਹਸਾ ਦੁਖੁ ਹੈ, ਆਪੈ ਸਿਰਿ ਧੰਧੈ ਮਾਰ ॥ ਦੂਜੈ
ਭਾਇ ਸੁਤੇ ਕਬਹਿ ਨਾ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ
ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ
ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ [੫੦੮]

ਪਦ ਅਰਥ :—ਸਹਸਾ—ਤੌਖਲਾ । ਆਪੈ—ਆਪ ਹੀ । ਧੰਧੈ ਮਾਰ—ਧੰਧਿਆਂ
ਦੀ ਮਾਰ । ਆਚਾਰੁ—ਰਹਣੀ, ਵਰਤੋਂ ।

ਅਰਥ :—ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ

ਪਿਆਰ ਵਿਚ ਮਸਤ ਹੋ ਰਹੇ ਹਨ ਉਹ (ਇਸ ਗਫਲਤਿ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੋਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਬੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)। ੨।

ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨਾ ਕੋਈ ॥
ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ
ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥
ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨਾ ਕੋਈ ॥ ੧ ॥ [੫੦੯]

ਪਦ ਅਰਥ :- ਉਪਾਇਓਨੁ—ਉਪਾਇਆ ਉਨਿ, ਪੈਦਾ ਕੀਤਾ ਉਸ ਨੇ। ਮਤਾ ਮਸੂਰਤਿ—ਸਲਾਹ ਮਸ਼ਵਰਾ। ਤ੍ਰੈ ਲੋਈ—ਤ੍ਰੈ ਲੋਕ। ਓਪਤਿ—ਉਤਪੱਤੀ, ਸ੍ਰਿਸ਼ਟੀ।

ਅਰਥ :- ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਂਹ ਆਕਾਸ਼ ਨਾਂਹ ਪਾਤਾਲ ਤੇ ਨਾਂਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ।

ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ। ੧।

ਸਲੋਕੁ ਮ: ੩ ॥ ਸਾਹਿਬੁ ਮੇਰਾ ਸਦਾ ਹੈ ਦਿਸੈ ਸਬਦੁ ਕਮਾਇ ॥
ਓਹੁ ਅਉਹਾਣੀ ਕਦੇ ਨਾਹਿ ਨਾ ਆਵੈ ਨਾ ਜਾਇ ॥ ਸਦਾ ਸਦਾ ਸੋ ਸੇਵੀਐ
ਜੇ ਸਭ ਮਹਿ ਰਹੈ ਸਮਾਇ ॥ ਅਵਰੁ ਦੂਜਾ ਕਿਉ ਸੇਵੀਐ ਜੰਮੈ ਤੈ ਮਰਿ ਜਾਇ ॥
ਨਿਹਫਲੁ ਤਿਨ ਕਾ ਜੀਵਿਆ ਜਿ ਖਸਮੁ ਨ ਜਾਣਹਿ ਆਪਣਾ ਅਵਰੀ
ਕਉ ਚਿਤੁ ਲਾਇ ॥ ਨਾਨਕ ਏਵ ਨ ਜਾਪਈ ਕਰਤਾ ਕੇਤੀ ਦੇਇ ਸਜਾਇ ॥
੧ ॥ [੫੦੯]

ਪਦ ਅਰਥ :- ਅਉਹਾਣੀ—ਨਾਸ ਹੋਣ ਵਾਲਾ। ਨਿਹਫਲੁ—ਵਿਅਰਥ। ਚਿਤੁ ਲਾਇ—ਚਿੱਤ ਲਾ ਕੇ। ਏਵ—ਇਸ ਤਰ੍ਹਾਂ (ਅੰਦਾਜ਼ੇ ਲਾਇਆਂ)। ਕੇਤੀ—ਕਿਤਨੀ।

ਅਰਥ :- ਮੇਰਾ ਪ੍ਰਭੂ ਸਦਾ ਮੌਜੂਦ ਹੈ, ਪਰ 'ਸਬਦ' ਕਮਾਇਆਂ (ਅੱਖੀਂ) ਦਿੱਸਦਾ

ਹੈ, ਉਹ ਕਦੇ ਨਾਸ ਹੋਣ ਵਾਲਾ ਨਹੀਂ, ਨਾਂਹ ਜੰਮਦਾ ਹੈ, ਨਾਂਹ ਮਰਦਾ ਹੈ। ਉਹ ਪ੍ਰਭੂ ਸਭ (ਜੀਵਾਂ) ਵਿਚ ਮੌਜੂਦ ਹੈ ਉਸ ਨੂੰ ਸਦਾ ਸਿਮਰਨਾ ਚਾਹੀਦਾ ਹੈ।

(ਭਲਾ) ਉਸ ਦੂਜੇ ਦੀ ਭਗਤੀ ਕਿਉਂ ਕਰੀਏ ਜੋ ਜੰਮਦਾ ਹੈ ਤੇ ਮਰ ਜਾਂਦਾ ਹੈ, ਉਹਨਾਂ ਬੰਦਿਆਂ ਦਾ ਜੀਊਣਾ ਵਿਅਰਥ ਹੈ ਜੋ (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਵਿਚ ਚਿੱਤ ਲਾ ਕੇ ਆਪਣੇ ਖਸਮ-ਪ੍ਰਭੂ ਨੂੰ ਨਹੀਂ ਪਛਾਣਦੇ। ਅਜੇਹੇ ਬੰਦਿਆਂ ਨੂੰ, ਹੇ ਨਾਨਕ ! ਕਰਤਾਰ ਕਿਤਨੀ ਕੁ ਸਜ਼ਾ ਦੇਂਦਾ ਹੈ, ਇਹ ਗੱਲ ਇਸ ਤਰ੍ਹਾਂ (ਅੰਦਾਜ਼ੇ ਲਾਇਆਂ) ਨਹੀਂ ਪਤਾ ਲਗਦੀ। ੧।

ਮ: ੩ ॥ ਸਚਾ ਨਾਮੁ ਧਿਆਈਐ ਸਭੋ ਵਰਤੈ ਸਚੁ ॥ ਨਾਨਕ ਹੁਕਮੁ ਬੁਝਿ ਪਰਵਾਣੁ ਹੋਇ ਤਾ ਫਲੁ ਪਾਵੈ ਸਚੁ ॥ ਕਥਨੀ ਬਦਨੀ ਕਰਤਾ ਫਿਰੈ ਹੁਕਮੈ ਮੂਲਿ ਨਾ ਬੁਝਈ ਅੰਧਾ ਕਚੁ ਨਿਕਚੁ ॥ ੨ ॥ [੫੦੯]

ਪਦ ਅਰਥ :—ਸਭੋ—ਹਰ ਥਾਂ। ਸਚੁ—ਸਦਾ ਬਿਰ ਰਹਿਣ ਵਾਲਾ ਪ੍ਰਭੂ। ਕਥਨੀ—ਗੱਲਾਂ। ਬਦਨੀ—ਬਦਨ (ਮੂੰਹ) ਨਾਲ। ਕਥਨੀ ਬਦਨੀ—ਮੂੰਹ ਦੀਆਂ ਗੱਲਾਂ। ਕਚੁ ਨਿਕਚੁ—ਨਿਰੋਲ ਕੱਚਾ, ਨਿਰੋਲ ਕੱਚੀਆਂ ਗੱਲਾਂ ਕਰਨ ਵਾਲੇ।

ਅਰਥ :—ਜੋ ਸਦਾ-ਬਿਰ ਪ੍ਰਭੂ ਹਰ ਥਾਂ ਵੱਸਦਾ ਹੈ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ, ਹੇ ਨਾਨਕ ! ਜੇ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਸਮਝੇ ਤਾਂ ਉਸ ਦੀ ਹਜ਼ੂਰੀ ਵਿਚ ਕਬੂਲ ਹੁੰਦਾ ਹੈ ਤੇ (ਇਹ ਪ੍ਰਭੂ-ਦਰ ਤੇ ਪ੍ਰਵਾਨਗੀ-ਰੂਪ) ਸਦਾ ਟਿਕੇ ਰਹਿਣ ਵਾਲਾ ਫਲ ਪ੍ਰਾਪਤ ਕਰਦਾ ਹੈ।

ਪਰ ਜੋ ਮਨੁੱਖ ਨਿਰੀਆਂ ਮੂੰਹ ਦੀਆਂ ਗੱਲਾਂ ਕਰਦਾ ਫਿਰਦਾ ਹੈ, ਪ੍ਰਭੂ ਦੀ ਰਜ਼ਾ ਨੂੰ ਉੱਕਾ ਨਹੀਂ ਸਮਝਦਾ, ਉਹ ਅੰਨ੍ਹਾ ਹੈ ਤੇ ਨਿਰੀਆਂ ਕੱਚੀਆਂ ਗੱਲਾਂ ਕਰਨ ਵਾਲਾ ਹੈ। ੨।

ਪਉੜੀ ॥ ਸੰਜੋਗੁ ਵਿਜੋਗੁ ਉਪਾਇਓਨੁ ਸ੍ਰਿਸਟੀ ਕਾ ਮੂਲੁ ਰਚਾਇਆ ॥
ਹੁਕਮੀ ਸ੍ਰਿਸਟਿ ਸਾਜੀਅਨੁ ਜੋਤੀ ਜੋਤਿ ਮਿਲਾਇਆ ॥ ਜੋਤੀ ਹੂੰ ਸਭੁ
ਚਾਨਣਾ ਸਤਿਗੁਰਿ ਸਬਦੁ ਸੁਣਾਇਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ
ਸਿਰਿ ਧੰਧੈ ਲਾਇਆ ॥ ਮਾਇਆ ਕਾ ਮੂਲੁ ਰਚਾਇਓਨੁ ਤੁਰੀਆ ਸੁਖੁ
ਪਾਇਆ ॥ ੨ ॥ [ਪੰਨਾ ੫੦੯]

ਪਦ ਅਰਥ:—ਸੰਜੋਗੁ—ਮੇਲ। ਵਿਜੋਗੁ—ਵਿਛੋੜਾ। ਉਪਾਇਓਨੁ—ਉਪਾਇਆ ਉਸ ਨੇ। ਮੂਲੁ—ਮੁੱਢ। ਸਾਜੀਅਨੁ—ਸਾਜੀ ਉਸ ਨੇ। ਜੋਤੀ ਜੋਤਿ—ਜੀਵਾਂ ਦੀ ਆਤਮਾ ਵਿਚ ਆਪਣੀ ਆਤਮਾ। ਜੋਤੀ ਹੂੰ—ਜੋਤਿ ਤੋਂ ਹੀ। ਚਾਨਣਾ—ਪ੍ਰਕਾਸ਼। ਸਿਰਿ—ਸਿਰਜ

ਕੇ ਪੈਦਾ ਕਰ ਕੇ । ਰਚਾਇਓਨੁ—ਰਚਾਇਆ ਉਸ ਨੇ । ਤੁਰੀਆ—ਚੌਥੇ ਪਦ ਵਿਚ ।

ਅਰਥ :—ਪਰਮਾਤਮਾ ਨੇ ਸੰਜੋਗੁ ਤੇ ਵਿਜੋਗੁ-ਰੂਪ ਨੇਮ ਬਣਾਇਆ ਤੇ ਜਗਤ (ਰਚਨਾ) ਦਾ ਮੁੱਢ ਬੰਨ੍ਹ ਦਿੱਤਾ । ਉਸ ਨੇ ਆਪਣੇ ਹੁਕਮ ਵਿਚ ਸ੍ਰਿਸ਼ਟੀ ਸਾਜੀ ਤੇ (ਜੀਵਾਂ ਦੀ) ਆਤਮਾ ਵਿਚ (ਆਪਣੀ) ਜੋਤਿ ਰਲਾਈ । ਇਹ ਸਾਰਾ ਪ੍ਰਕਾਸ਼ ਪ੍ਰਭੂ ਦੀ ਜੋਤਿ ਤੋਂ ਹੀ ਹੋਇਆ ਹੈ—ਇਹ ਬਚਨ ਸਤਿਗੁਰੂ ਨੇ ਸੁਣਾਇਆ ਹੈ । ਬ੍ਰਹਮਾ, ਵਿਸ਼ਨੂ ਤੇ ਸ਼ਿਵ ਪੈਦਾ ਕਰ ਕੇ ਉਹਨਾਂ ਨੂੰ ਤਿੰਨਾਂ ਗੁਣਾਂ ਦੇ ਧੰਧੇ ਵਿਚ ਉਸ ਨੇ ਪਾ ਦਿੱਤਾ ।

ਪਰਮਾਤਮਾ ਨੇ (ਸੰਜੋਗੁ ਵਿਜੋਗੁ ਰੂਪ) ਮਾਇਆ ਦਾ ਮੁੱਢ ਰਚ ਦਿੱਤਾ, (ਇਸ ਮਾਇਆ ਵਿਚ ਰਹਿ ਕੇ) ਸੁਖ ਉਸ ਨੇ ਲੱਭਾ ਜੋ ਤੁਰੀਆ ਅਵਸਥਾ ਵਿਚ ਅੱਪੜਿਆ । ੨ ।

ਸਲੋਕੁ ਮ: ੩ ॥ ਸੋ ਜਪੁ ਸੋ ਤਪੁ ਜਿ ਸਤਿਗੁਰ ਭਾਵੈ ॥ ਸਤਿਗੁਰ
ਕੈ ਭਾਣੈ ਵਡਿਆਈ ਪਾਵੈ ॥ ਨਾਨਕ ਆਪੁ ਛੋਡਿ ਗੁਰ ਮਾਹਿ ਸਮਾਵੈ ॥੧॥

ਪਦ ਅਰਥ :—ਆਪੁ—ਆਪਾ ਭਾਵ, ਹਉਮੈ । ਜਿ ਸਤਿਗੁਰ ਭਾਵੈ—ਜੋ ਗੁਰੂ ਨੂੰ ਚੰਗਾ ਲੱਗਦਾ ਹੈ ।

ਅਰਥ :—ਸਤਿਗੁਰੂ ਨੂੰ ਭਾ ਜਾਣਾ (ਚੰਗਾ ਲੱਗ ਪੈਣਾ)—ਇਹੀ ਜਪ ਹੈ ਇਹੀ ਤਪ ਹੈ ; ਮਨੁੱਖ ਸਤਿਗੁਰੂ ਦੀ ਰਜ਼ਾ ਵਿਚ ਰਹਿ ਕੇ ਹੀ ਆਦਰ ਮਾਣ ਹਾਸਲ ਕਰਦਾ ਹੈ । ਹੇ ਨਾਨਕ ! ਆਪਾ-ਭਾਵ ਤਿਆਗ ਕੇ ਹੀ (ਮਨੁੱਖ) ਸਤਿਗੁਰੂ ਵਿਚ ਲੀਨ ਹੋ ਜਾਂਦਾ ਹੈ । ੧ ।

ਮ: ੩ ॥ ਗੁਰ ਕੀ ਸਿਖ ਕੋ ਵਿਰਲਾ ਲੇਵੈ ॥ ਨਾਨਕ ਜਿਸੁ ਆਪਿ
ਵਡਿਆਈ ਦੇਵੈ ॥ ੨ ॥ [੫੦੯]

ਅਰਥ :—ਕੋਈ ਵਿਰਲਾ ਬੰਦਾ ਸਤਿਗੁਰੂ ਦੀ ਸਿੱਖਿਆ ਲੈਂਦਾ ਹੈ (ਭਾਵ, ਸਿੱਖਿਆ ਤੇ ਤੁਰਦਾ ਹੈ) ਹੇ ਨਾਨਕ ! (ਗੁਰ-ਸਿੱਖਿਆ ਤੇ ਤੁਰਨ ਦੀ) ਵਡਿਆਈ ਉਸੇ ਨੂੰ ਮਿਲਦੀ ਹੈ ਜਿਸ ਨੂੰ ਪ੍ਰਭੂ ਆਪ ਦੇਂਦਾ ਹੈ । ੨ ।

ਪਉੜੀ ॥ ਮਾਇਆ ਮੋਹੁ ਅਗਿਆਨੁ ਹੈ ਬਿਖਮੁ ਅਤਿ ਭਾਰੀ ॥
ਪਥਰ ਪਾਪ ਬਹੁ ਲਦਿਆ ਕਿਉ ਤਰੀਐ ਤਾਰੀ ॥ ਅਨਦਿਨੁ ਭਗਤੀ
ਰਤਿਆ ਹਰਿ ਪਾਰਿ ਉਤਾਰੀ ॥ ਗੁਰ ਸਬਦੀ ਮਨੁ ਨਿਰਮਲਾ ਹਉਮੈ ਛਡਿ
ਵਿਕਾਰੀ ॥ ਹਰਿ ਹਰਿ ਨਾਮੁ ਧਿਆਈਐ ਹਰਿ ਹਰਿ ਨਿਸਤਾਰੀ ॥੩॥

[ਪੰਨਾ ੫੦੯]

ਪਦ ਅਰਥ :—ਬਿਖਮ—ਔਖਾ। ਤਰੀਐ ਤਾਰੀ—ਤਾਰੀ ਤਰੀ ਜਾਏ, ਪਾਰ ਲੰਘਿਆ ਜਾਏ । ਅਨਦਿਨੁ—ਹਰ ਰੋਜ਼ । ਰਤਿਆ—ਜੋ ਰੰਗੀ ਜਾਈਏ ।

ਅਰਥ :—(ਪ੍ਰਭੂ ਦੀ ਰਚੀ ਹੋਈ) ਮਾਇਆ ਦਾ ਮੋਹ ਤੇ ਅਗਿਆਨ (ਰੂਪ ਸਮੁੰਦਰ) ਬੜਾ ਭਾਰਾ ਔਖਾ ਹੈ; ਜੇ ਬੜੇ ਪਾਪਾਂ (ਰੂਪ) ਪੱਥਰਾਂ ਨਾਲ ਲੱਦੇ ਹੋਵੀਏ (ਤਾਂ ਇਸ ਸਮੁੰਦਰ ਵਿਚੋਂ) ਕਿਵੇਂ ਤਰ ਕੇ ਲੰਘ ਸਕੀਦਾ ਹੈ? (ਭਾਵ, ਇਸ ਮੋਹ-ਸਮੁੰਦਰ ਵਿਚੋਂ ਸੁੱਕਾ ਬਚ ਕੇ ਲੰਘ ਨਹੀਂ ਸਕੀਦਾ) ।

ਪ੍ਰਭੂ ਉਹਨਾਂ ਮਨੁੱਖਾਂ ਨੂੰ ਪਾਰ ਲੰਘਾਂਦਾ ਹੈ ਜੋ ਹਰ ਰੋਜ਼ (ਭਾਵ, ਹਰ ਵੇਲੇ) ਉਸ ਦੀ ਭਗਤੀ ਵਿਚ ਰੰਗੇ ਹੋਏ ਹਨ, ਜਿਨ੍ਹਾਂ ਦਾ ਮਨ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਹਉਮੈ ਵਿਕਾਰ ਨੂੰ ਛੱਡ ਕੇ ਪਵਿੱਤ੍ਰ ਹੋ ਜਾਂਦਾ ਹੈ । (ਸੋ) ਪ੍ਰਭੂ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ, ਪ੍ਰਭੂ ਹੀ (ਇਸ 'ਮਾਇਆ-ਮੋਹ' ਰੂਪ ਸਮੁੰਦਰ ਤੋਂ) ਪਾਰ ਲੰਘਾਂਦਾ ਹੈ । ੩ ।

ਸਲੋਕ ॥ ਕਬੀਰ ਮੁਕਤਿ ਦੁਆਰਾ ਸੰਕੁੜਾ ਰਾਈ ਦਸਵੈ ਭਾਇ ॥
ਮਨੁ ਤਉ ਮੈਗਲੁ ਹੋਇ ਰਹਾ ਨਿਕਸਿਆ ਕਿਉਕਰਿ ਜਾਇ ॥ ਐਸਾ ਸਤਿ-
ਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ ਮੁਕਤਿ ਦੁਆਰਾ ਮੋਕਲਾ ਸਹਜੇਆਵਉ
ਜਾਉ ॥ ੧ ॥ [੫੦੯]

ਪਦ ਅਰਥ :—ਮੁਕਤਿ—(ਮਾਇਆ ਦੇ ਮੋਹ ਤੋਂ) ਖਲਾਸੀ । ਸੰਕੁੜਾ—ਸੁੰਗੜਿਆ ਹੋਇਆ । ਦਸਵੈ ਭਾਇ—ਦਸਵਾਂ ਹਿੱਸਾ । ਮੈਗਲੁ—(ਸੰ: ਮਦਕਲ) ਮਸਤ ਹਾਥੀ । ਕਿਉਕਰਿ—ਕਿਵੇਂ । ਤੁਠਾ—ਪ੍ਰਸੰਨ । ਪਸਾਉ—ਪ੍ਰਸਾਦ, ਕਿਰਪਾ । ਸਹਜੇ—ਸਹਜ ਅਵ-ਸਥਾ ਵਿਚ, ਸੌਖੇ ਹੀ । ਤਉ—ਤਾਂ, ਪਰ ।

ਅਰਥ :—ਹੇ ਕਬੀਰ ! (ਮਾਇਆ ਦੇ ਮੋਹ ਤੋਂ) ਖਲਾਸੀ (ਪਾਣ) ਦਾ ਦਰਵਾਜ਼ਾ ਇਤਨਾ ਸੁੰਗੜਿਆ ਹੋਇਆ ਹੈ ਕਿ ਰਾਈ ਦੇ ਦਾਣੇ ਤੋਂ ਭੀ ਦਸਵਾਂ ਹਿੱਸਾ ਹੈ; ਪਰ (ਅਸਾਡਾ) ਮਨ (ਹਉਮੈ ਨਾਲ) ਮਸਤ ਹਾਥੀ ਬਣਿਆ ਪਿਆ ਹੈ (ਇਸ ਵਿਚੋਂ) ਕਿਵੇਂ ਲੰਘਿਆ ਜਾ ਸਕੇ? ਜੇ ਕੋਈ ਅਜੇਹਾ ਗੁਰੂ ਮਿਲ ਪਏ ਜੋ ਪ੍ਰਸੰਨ ਹੋ ਕੇ (ਅਸਾਡੇ ਉਤੇ) ਕਿਰਪਾ ਕਰੇ, ਤਾਂ ਮੁਕਤੀ ਦਾ ਰਾਹ ਬੜਾ ਖੁਲ੍ਹਾ ਹੋ ਜਾਂਦਾ ਹੈ, ਉਸ ਵਿਚੋਂ ਸੌਖੇ ਹੀ ਆ ਜਾ ਸਕੀਦਾ ਹੈ । ੧ ।

੩ ॥ (ਭਾਵ, ਮ: ੩) ॥ ਨਾਨਕ ਮੁਕਤਿ ਦੁਆਰਾ ਅਤਿ ਨੀਕਾ
ਨਾਨਾ ਹੋਇ ਸੁ ਜਾਇ ॥ ਹਉਮੈ ਮਨੁ ਅਸਥੁਲੁ ਹੈ ਕਿਉਕਰਿ ਵਿਚੁਦੇ ਜਾਇ ॥
ਸਤਿਗੁਰ ਮਿਲਿਐ ਹਉਮੈ ਗਈ ਜੋਤਿ ਰਹੀ ਸਭੁ ਆਇ ॥ ਇਹੁ ਜੀਉ
ਸਦਾ ਮੁਕਤੁ ਹੈ ਸਹਜੇ ਰਹਿਆ ਸਮਾਇ ॥ ੨ ॥ [੫੦੯]

ਪਦ ਅਰਥ :—ਨੀਕਾ—ਨਿੱਕਾ ਜਿਹਾ । ਨਾਨਾ—ਨੰਨਾ ਬਹੁਤ ਛੋਟਾ । ਸੁ—ਉਹ ਮਨੁੱਖ । ਅਸਥੁਲੁ—ਮੌਟਾ । ਵਿਚੁ ਦੇ—ਵਿਚੋਂ ਦੀ । ਜੋਤਿ—ਪ੍ਰਕਾਸ਼, ਚਾਨਣ । ਮੁਕਤੁ—

ਆਜ਼ਾਦ ।

ਨੋਟ :—ਕਬੀਰ ਜੀ ਨੇ ਲਿਖਿਆ “ਮਨ ਤਉ ਮੈਗਲੁ ਹੋਇ ਰਹਾ ।” ਗੁਰੂ ਅਮਰਦਾਸ ਜੀ ਨੇ ਇਸ ਦੀ ਵਿਆਖਿਆ ਕੀਤੀ ਹੈ ਕਿ ‘ਹਉਮੈ ਮਨੁ ਅਸਬੁਲੁ ਹੈ’; ‘ਮੈਗਲੁ’ ਬਣਨ ਦਾ ਕਾਰਨ ਹੈ ‘ਹਉਮੈ’ ।

ਅਰਥ :—ਹੇ ਨਾਨਕ ! ਮਾਇਆ ਦੇ ਮੋਹ ਤੋਂ ਬਚ ਕੇ ਲੰਘਣ ਦਾ ਰਸਤਾ ਬਹੁਤ ਨਿੱਕਾ ਜਿਹਾ ਹੈ, ਉਹੀ ਇਸ ਵਿਚੋਂ ਲੰਘ ਸਕਦਾ ਹੈ ਜੋ ਬਹੁਤ ਨਿੱਕਾ ਹੋ ਜਾਏ । ਪਰ ਜੇ ਮਨ ਹਉਮੈ ਨਾਲ ਮੋਟਾ ਹੋ ਗਿਆ, ਤਾਂ ਇਸ (ਨਿੱਕੇ ਜਿਹੇ ਦਰਵਾਜ਼ੇ) ਵਿਚੋਂ ਦੀ ਕਿਵੇਂ ਲੰਘਿਆ ਜਾ ਸਕੇ ?

ਜਦੋਂ ਗੁਰੂ ਮਿਲਿਆਂ ਹਉਮੈ ਦੂਰ ਹੋ ਜਾਏ ਤਾਂ ਅੰਦਰ ਪ੍ਰਕਾਸ਼ ਹੋ ਜਾਂਦਾ ਹੈ, ਫਿਰ ਇਹ ਆਤਮਾ ਸਦਾ (ਮਾਇਆ-ਮੋਹ ਤੋਂ) ਆਜ਼ਾਦ ਰਹਿੰਦਾ ਹੈ ਤੇ ਅਡੋਲ ਅਵਸਥਾ ਵਿਚ ਟਿਕਿਆ ਰਹਿੰਦਾ ਹੈ । ੨ ।

ਪਉੜੀ ॥ ਪ੍ਰਭਿ ਸੰਸਾਰੁ ਉਪਾਇ ਕੈ ਵਸਿ ਆਪਣੈ ਕੀਤਾ । ਗਣਤੈ ਪ੍ਰਭੁ ਨ ਪਾਈਐ ਦੂਜੈ ਭਰਮੀਤਾ ॥ ਸਤਿਗੁਰ ਮਿਲਿਐ ਜੀਵਤੁ ਮਰੈ ਬੁਝਿ ਸਚਿ ਸਮੀਤਾ ॥ ਸਬਦੇ ਹਉਮੈ ਖੋਈਐ ਹਰਿ ਮੇਲਿ ਮਿਲੀਤਾ ॥ ਸਭ ਕਿਛੁ ਜਾਣੈ ਕਰੇ ਆਪਿ ਆਪੇ ਵਿਗਸੀਤਾ ॥ ੪ ॥ [ਪੰਨਾ ੫੧੦]

ਪਦ ਅਰਥ :—ਪ੍ਰਭਿ—ਪ੍ਰਭੂ ਨੇ । ਗਣਤੈ—ਗਣਤ ਨਾਲ, ਵਿਚਾਰਾਂ ਨਾਲ। ਜੀਵਤੁ ਮਰੈ—ਜੀਉਂਦਾ ਮਰੇ, ਵਿਕਾਰਾਂ ਵਲੋਂ ਮਰੇ । ਵਿਗਸੀਤਾ—ਵਿਗਸਦਾ ਹੈ, ਖਿੜਦਾ ਹੈ ।

ਅਰਥ :—ਪ੍ਰਭੂ ਨੇ ਜਗਤ ਪੈਦਾ ਕਰ ਕੇ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ (ਪਰ ਇਹ ਗੱਲ ਭੁਲਾ ਕੇ ਕਿ ਜਗਤ ਪ੍ਰਭੂ ਦੇ ਵੱਸ ਵਿਚ ਹੈ, ਤੇ ਮਾਇਆ ਦੀਆਂ ਹੀ) ਵਿਚਾਰਾਂ ਕੀਤਿਆਂ ਪ੍ਰਭੂ ਨਹੀਂ ਮਿਲਦਾ, ਮਾਇਆ ਵਿਚ ਹੀ ਭਟਕੀਦਾ ਹੈ ।

ਗੁਰੂ ਮਿਲਿਆਂ ਜੇ ਮਨੁੱਖ ਜੀਉਂਦਾ (ਮਾਇਆ ਵਲੋਂ) ਮਰੇ ਤਾਂ (ਇਹ ਅਸਲੀਅਤ ਕਿ ਸੰਸਾਰ ਪ੍ਰਭੂ ਦੇ ਵੱਸ ਵਿਚ ਹੈ) ਸਮਝ ਕੇ ਸੱਚੇ ਪ੍ਰਭੂ ਦੇ ਮੇਲ ਵਿਚ ਮਿਲ ਜਾਂਦਾ ਹੈ । (ਇਹ ਸਮਝ ਆ ਜਾਂਦੀ ਹੈ ਕਿ) ਪ੍ਰਭੂ ਆਪ ਹੀ ਸਭ ਕੁਝ ਜਾਣਦਾ ਹੈ, ਆਪ ਹੀ ਕਰਦਾ ਹੈ ਤੇ ਆਪ ਹੀ (ਵੇਖ ਕੇ) ਖੁਸ਼ ਹੁੰਦਾ ਹੈ । ੪ ।

ਸਲੋਕ ਮ:੩ ॥ ਸਤਿਗੁਰ ਸਿਉ ਚਿਤੁ ਨਾ ਲਾਇਓ ਨਾਮੁ ਨ ਵਸਿਓ ਮਨਿ ਆਇ ॥ ਧ੍ਰਿਗੁ ਇਵੇਹਾ ਜੀਵਿਆ, ਕਿਆ ਜੁਗ ਮਹਿ ਪਾਇਆ ਆਇ ॥ ਮਾਇਆ ਖੋਟੀ ਰਾਸਿ ਹੈ ਏਕ ਚਸੇ ਮਹਿ ਪਾਜੁ ਲਹਿ ਜਾਇ ॥ ਹਥਹੁ ਛੜਕੀ ਤਨੁ ਸਿਆਹੁ ਹੋਇ ਬਦਨੁ ਜਾਇ ਕੁਮਲਾਇ ॥ ਜਿਨ ਸਤਿ-

ਗੁਰ ਸਿਉ ਚਿਤੁ ਲਾਇਆ ਤਿਨ ਸੁਖੁ ਵਸਿਆ ਮਨਿ ਆਇ ॥ ਹਰਿ ਨਾਮੁ
ਧਿਆਵਹਿ ਰੰਗ ਸਿਉ ਹਰਿ ਨਾਮਿ ਰਹੇ ਲਿਵ ਲਾਇ ॥ ਨਾਨਕ ਸਤਿਗੁਰ
ਸੇ ਧਨੁ ਸਉਪਿਆ ਜਿ ਜੀਅ ਮਹਿ ਰਹਿਆ ਸਮਾਇ ॥ ਰੰਗੁ ਤਿਸੈ ਕਉ
ਅਗਲਾ ਵੰਨੀ ਚੜੈ ਚੜਾਇ ॥ ੧ ॥ [੫੧੦]

ਪਦ ਅਰਥ :-ਮਨਿ-ਮਨ ਵਿਚ । ਧ੍ਰਿਗੁ-ਫਿਟਕਾਰ-ਜੋਗ । ਜੁਗ-ਜਨਮ,
ਮਨੁੱਖਾ ਜਨਮ । ਰਾਸਿ-ਪੂੰਜੀ । ਚਸਾ-ਪਹਰ ਦਾ ਵੀਹਵਾਂ ਹਿੱਸਾ । ਪਾਜੁ-ਵਿਖਾਵਾ ।
ਹਥਹੁ ਛੜਕੀ-ਹਥੋਂ ਗੁਆਚੀ ਹੋਈ, ਜੇ ਗੁਆਚ ਜਾਏ । ਨੌਟ ! 'ਹਥਹੁ ਛੜਕੀ' ਵਿਚ
'ਮਾਇਆ ਖੌਟੀ ਰਾਸਿ' ਦਾ ਜ਼ਿਕਰ ਹੈ । ਸੋ, 'ਜੇ ਮਰ ਜਾਏ'-ਇਹ ਅਰਥ ਗ਼ਲਤ ਹੈ।
ਬਦਨੁ-(ਸੰ: ਵਦਨ) ਮੂੰਹ । ਰੰਗ-ਪਿਆਰ । ਸਤਿਗੁਰ ਸਉਪਿਆ-ਗੁਰੂ ਨੂੰ ਸੌਂਪਿਆ
(ਵੇਖੋ, ਸੰਪ੍ਰਦਾਨ ਕਾਰਕ, 'ਗੁਰਬਾਣੀ ਵਿਆਕਰਣ' ਪੰਨਾ ੭੭ ਤੇ ੩੬੫) । ਜੀਅ
ਮਹਿ-ਜਿੰਦ ਵਿਚ । ਅਗਲਾ-ਬਹੁਤਾ । ਵੰਨੀ-ਰੰਗ ।

ਅਰਥ :-ਜੇ ਗੁਰੂ ਨਾਲ ਚਿੱਤ ਨਾਂਹ ਲਾਇਆ ਤੇ ਪ੍ਰਭੂ ਦਾ ਨਾਮ ਮਨ ਵਿਚ ਨਾਂਹ
ਵੱਸਿਆ, ਤਾਂ ਫਿਟੇ-ਮੂੰਹ ਇਸ ਜੀਉਣ ਨੂੰ ! ਮਨੁੱਖਾ-ਜਨਮ ਵਿਚ ਆ ਕੇ ਕੀਹ ਖੱਟਿਆ?
ਮਾਇਆ ਤਾਂ ਖੌਟੀ ਪੂੰਜੀ ਹੈ, ਇਸ ਦਾ ਪਾਜ ਤਾਂ ਇਕ ਪਲਕ ਵਿਚ ਲਹਿ ਜਾਂਦਾ ਹੈ, ਜੇ
ਇਹ ਗੁਆਚ ਜਾਏ (ਇਸ ਦੇ ਗ਼ਮ ਨਾਲ) ਸਰੀਰ ਕਾਲਾ ਹੋ ਜਾਂਦਾ ਹੈ ਤੇ ਮੂੰਹ ਕੁਮਲਾ
ਜਾਂਦਾ ਹੈ ।

ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਲ ਚਿੱਤ ਜੋੜਿਆ ਉਹਨਾਂ ਦੇ ਮਨ ਵਿਚ ਸ਼ਾਂਤੀ ਆ
ਵੱਸਦੀ ਹੈ; ਉਹ ਪਿਆਰ ਨਾਲ ਪ੍ਰਭੂ ਦਾ ਨਾਮ ਸਿਮਰਦੇ ਹਨ, ਪ੍ਰਭੂ-ਨਾਮ ਵਿਚ ਸੁਰਤਿ
ਜੋੜੀ ਰੱਖਦੇ ਹਨ ।

ਹੇ ਨਾਨਕ ! ਇਹ ਨਾਮ-ਧਨ ਪ੍ਰਭੂ ਨੇ ਸਤਿਗੁਰੂ ਨੂੰ ਸੌਂਪਿਆ ਹੈ, ਇਹ ਧਨ
ਗੁਰੂ ਦੇ ਆਤਮਾ ਵਿਚ ਰਚਿਆ ਹੋਇਆ ਹੈ; (ਜੇ ਮਨੁੱਖ ਗੁਰੂ ਤੋਂ ਨਾਮ ਧਨ ਲੈਂਦਾ ਹੈ)
ਉਸੇ ਨੂੰ ਨਾਮ-ਰੰਗ ਬਹੁਤ ਚੜ੍ਹਦਾ ਹੈ, ਤੇ ਇਹ ਰੰਗ ਨਿੱਤ ਚਮਕਦਾ ਹੈ (ਦੂਣਾ ਚਉਣਾ
ਹੁੰਦਾ ਹੈ) । ੧।

ਮ: ੩ ॥ ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ ॥ ਇਸ
ਕੀ ਸੇਵਾ ਜੇ ਕਰੇ ਤਿਸ ਹੀ ਕਉ ਫਿਰਿ ਖਾਇ ॥ ਗੁਰਮੁਖਿ ਕੋਈ ਗਾਰੜੁ
ਤਿਨਿ ਮਲਿ ਦਲਿ ਲਾਈ ਪਾਇ ॥ ਨਾਨਕ ਸੇਈ ਉਬਰੇ ਜਿ ਸਚਿ ਰਹੇ
ਲਿਵ ਲਾਇ ॥੨॥ [੫੧੦]

ਪਦ ਅਰਥ :-ਨਾਗਨੀ-ਸੱਪਣੀ । ਲਪਟਾਇ ਰਹੀ-ਚੰਬੜ ਰਹੀ ਹੈ । ਇਸ,

ਤਿਸ—ਇਹਨਾਂ ਪੜਨਾਵਾਂ ਦਾ () ਕਿਉਂ ਉੱਡ ਗਿਆ ਹੈ, ਇਸ ਗੱਲ ਨੂੰ ਸਮਝਣ ਲਈ ਵੇਖੋ 'ਗੁਰਬਾਣੀ ਵਿਆਕਰਣ' ਪੰਨਾ ੪੪੧। ਗਾਰਤੁ—ਗਾਰੁੜ-ਮੰਤ੍ਰ ਜਾਨਣ ਵਾਲਾ; ਸੱਪ ਦਾ ਜ਼ਹਿਰ ਹਟਾਣ ਵਾਲਾ ਮੰਤਰ ਜਾਨਣ ਵਾਲਾ। ਮਲਿ—ਮਲ ਕੇ। ਦਲਿ—ਦਲ ਕੇ। ਮਲਿ ਦਲਿ—ਚੰਗੀ ਤਰ੍ਹਾਂ ਮਲ ਕੇ। ਤਿਨਿ—ਤਿਸ ਨੇ, ਉਸ ਨੇ।

ਅਰਥ :-ਮਾਇਆ ਸੱਪਣੀ ਬਣੀ ਹੋਈ ਹੈ ਜਗਤ ਵਿਚ (ਹਰੇਕ ਜੀਵ ਨੂੰ) ਚੰਬੜੀ ਹੋਈ ਹੈ, ਜੋ ਇਸ ਦਾ ਗ਼ੁਲਾਮ ਬਣਦਾ ਹੈ ਉਸੇ ਨੂੰ ਇਹ ਮਾਰ ਮੁਕਾਂਦੀ ਹੈ।

ਕੋਈ ਵਿਰਲਾ ਗੁਰਮੁਖ ਹੁੰਦਾ ਹੈ ਜੋ ਇਸ ਮਾਇਆ-ਸੱਪਣੀ ਦੇ ਜ਼ਹਿਰ ਦਾ ਮੰਤ੍ਰ ਜਾਣਦਾ ਹੈ, ਉਸ ਨੇ ਇਸ ਨੂੰ ਚੰਗੀ ਤਰ੍ਹਾਂ ਮਲ ਕੇ ਪੈਰਾਂ ਹੇਠ ਸੁੱਟ ਲਿਆ ਹੈ। ਹੇ ਨਾਨਕ ! ਇਸ ਮਾਇਆ ਸੱਪਣੀ ਤੋਂ ਉਹੀ ਬਚੇ ਹਨ ਜੋ ਸੱਚੇ ਪ੍ਰਭੂ ਵਿਚ ਸੁਰਤਿ ਜੋੜਦੇ ਹਨ।੨।

ਪਉੜੀ ॥ ਢਾਢੀ ਕਰੇ ਪੁਕਾਰ ਪ੍ਰਭੂ ਸੁਣਾਇਸੀ ॥ ਅੰਦਰਿ ਧੀਰਕ ਹੋਇ ਪੂਰਾ ਪਾਇਸੀ ॥ ਜੋ ਧੁਰਿ ਲਿਖਿਆ ਲੇਖੁ ਸੇ ਕਰਮ ਕਮਾਇਸੀ ॥ ਜਾ ਹੋਵੈ ਖਸਮੁ ਦਇਆਲੁ ਤਾਂ ਮਹਲੁ ਘਰੁ ਪਾਇਸੀ ॥ ਸੋ ਪ੍ਰਭੂ ਮੇਰਾ ਅਤਿ ਵਡਾ ਗੁਰਮੁਖਿ ਮੇਲਾਇਸੀ ॥੫॥ [ਪੰਨਾ ੫੧੦]

ਪਦ ਅਰਥ :-ਢਾਢੀ—ਸਿਫਤਿ ਸਾਲਾਹ ਕਰਨ ਵਾਲਾ। ਧੀਰਕ—ਧੀਰਜ। ਪਾਇਸੀ—ਪਾ ਲਏਗਾ, ਲੱਭ ਲਏਗਾ। ਧੁਰਿ—ਧੁਰੋਂ ਪ੍ਰਭੂ ਦੇ ਹੁਕਮ ਅਨੁਸਾਰ।

ਅਰਥ :-ਜਦੋਂ ਮਨੁੱਖ ਢਾਢੀ ਬਣ ਕੇ ਅਰਦਾਸ ਕਰਦਾ ਹੈ ਤੇ ਪ੍ਰਭੂ ਨੂੰ ਸੁਣਾਂਦਾ ਹੈ ਤਾਂ ਇਸ ਦੇ ਅੰਦਰ ਧੀਰਜ ਆਉਂਦੀ ਹੈ (ਮਾਇਆ-ਮੋਹ ਤੇ ਹਉਮੈ ਦੂਰ ਹੁੰਦੇ ਹਨ) ਤੇ ਪੂਰਾ ਪ੍ਰਭੂ ਇਸ਼ੀਮਿਲਦਾ ਹੈ। ਧੁਰੋਂ (ਪਿਛਲੀ ਕੀਤੀ ਸਿਫਤਿ ਸਾਲਾਹ ਅਨੁਸਾਰ) ਜੋ (ਭਗਤੀ ਦਾ) ਲੇਖ ਮੱਥੇ ਤੇ ਉੱਘੜਦਾ ਹੈ ਤੇ ਉਹੋ ਜਿਹੇ (ਭਾਵ, ਸਿਫਤਿ ਸਾਲਾਹ ਵਾਲੇ) ਕੰਮ ਕਰਦਾ ਹੈ। (ਇਸ ਤਰ੍ਹਾਂ) ਜਦੋਂ ਖਸਮ ਦਿਆਲ ਹੁੰਦਾ ਹੈ ਤਾਂ ਇਸ ਨੂੰ ਪ੍ਰਭੂ ਦਾ ਮਹਿਲ-ਰੂਪ ਅਸਲ ਘਰ ਲੱਭ ਪੈਂਦਾ ਹੈ।

ਪਰ ਮੇਰਾ ਉਹ ਪ੍ਰਭੂ ਹੈ ਬਹੁਤ ਵਡਾ, ਗੁਰੂ ਦੀ ਰਾਹੀਂ ਹੀ ਮਿਲਦਾ ਹੈ।੫।

ਸਲੋਕੁ ਮ: ੩ ॥ ਸਭਨਾ ਕਾ ਸਦੁ ਏਕੁ ਹੈ ਸਦ ਹੀ ਰਹੈ ਹਜ਼ੂਰਿ ॥ ਨਾਨਕ ਹੁਕਮੁ ਨ ਮੰਨਈ ਤਾ ਘਰ ਹੀ ਅੰਦਰਿ ਦੂਰਿ ॥ ਹੁਕਮੁ ਭੀ ਤਿਨਾ ਮਨਾਇਸੀ ਜਿਨ ਕਉ ਨਦਰਿ ਕਰੇਇ ॥ ਹੁਕਮੁ ਮੰਨਿ ਸੁਖੁ ਪਾਇਆ ਪ੍ਰੇਮ ਸੁਹਾਗਣਿ ਹੋਇ ॥੧॥ [੫੧੦]

ਪਦ ਅਰਥ :-ਹਜ਼ੂਰਿ—ਅੰਗ-ਸੰਗ। ਨਦਰਿ—ਮਿਹਰ ਦੀ ਨਜ਼ਰ [ਨੋਟ : ਅਰਥੀ

ਦੇ 'ਜ਼' ਨੂੰ 'ਦ' ਭੀ ਪੜ੍ਹਿਆ ਜਾਂਦਾ ਹੈ; ਏਸੇ ਤਰ੍ਹਾਂ 'ਕਾਜ਼ੀ, ਤੇ 'ਕਾਦੀ', 'ਕਾਰਾਜ਼' ਤੇ 'ਕਾਰਾਦ'। ਸੁਹਾਗਣਿ-ਸੁ-ਭਾਗਣਿ, ਚੰਗੇ ਭਾਗਾਂ ਵਾਲੀ।

ਅਰਥ :-ਸਭ (ਜੀਵ-ਇਸਤ੍ਰੀਆਂ) ਦਾ ਖਸਮ ਇਕ ਪਰਮਾਤਮਾ ਹੈ ਜੋ ਸਦਾ ਹੀ ਇਹਨਾਂ ਦੇ ਅੰਗ-ਸੰਗ ਰਹਿੰਦਾ ਹੈ, ਪਰ, ਹੇ ਨਾਨਕ ! ਜੋ (ਜੀਵ-ਇਸਤ੍ਰੀ) ਉਸ ਦਾ ਹੁਕਮ ਨਹੀਂ ਮੰਨਦੀ (ਉਸ ਦੀ ਰਜ਼ਾ ਵਿਚ ਨਹੀਂ ਤੁਰਦੀ) ਉਸ ਨੂੰ ਉਹ ਖਸਮ ਹਿਰਦੇ-ਘਰ ਵਿਚ ਵੱਸਦਾ ਹੋਇਆ ਭੀ ਕਿਤੇ ਦੂਰ ਵੱਸਦਾ ਜਾਪਦਾ ਹੈ।

ਹੁਕਮ ਭੀ ਉਹਨਾਂ ਹੀ (ਜੀਵ-ਇਸਤ੍ਰੀਆਂ) ਤੋਂ ਮਨਾਂਦਾ ਹੈ ਜਿਨ੍ਹਾਂ ਉੱਤੇ ਮਿਹਰ ਦੀ ਨਜ਼ਰ ਕਰਦਾ ਹੈ; ਜਿਸ ਨੇ ਹੁਕਮ ਮੰਨ ਕੇ ਸੁਖ ਹਾਸਲ ਕੀਤਾ ਹੈ, ਉਹ ਪ੍ਰੇਮ ਵਾਲੀ ਚੰਗੇ ਭਾਗਾਂ ਵਾਲੀ ਹੋ ਜਾਂਦੀ ਹੈ। ੧।

ਮ: ੩ ॥ ਰੈਣਿ ਸਬਾਈ ਜਲਿ ਮੁਈ, ਕੰਤ ਨ ਲਾਇਓ ਭਾਉ ॥
ਨਾਨਕ ਸੁਖਿ ਵਸਨਿ ਸੁਹਾਗਣੀ, ਜਿਨ੍ ਪਿਆਰਾ ਪੁਰਖੁ ਹਰਿ ਰਾਉ ॥ ੨ ॥
[ਪੰਨਾ ੫੧੦]

ਪਦ ਅਰਥ :-ਰੈਣਿ ਸਬਾਈ-(ਜ਼ਿੰਦਗੀ ਰੂਪ)ਸਾਰੀ ਰਾਤਿ । ਭਾਉ-ਪਿਆਰ । ਸੁਖਿ-ਸੁਖ ਨਾਲ । ਸੁਹਾਗਣੀ-ਅੱਖਰ 'ਸ' ਦੀਆਂ ਦੋ ਲਗਾਂ () ਤੇ () ਵਿਚੋਂ ਏਥੇ () ਪੜ੍ਹਨਾ ਹੈ।

ਅਰਥ :-ਜਿਸ ਜੀਵ-ਇਸਤ੍ਰੀ ਨੇ ਕੰਤ ਪ੍ਰਭੂ ਨਾਲ ਪਿਆਰ ਨਾਂਹ ਕੀਤਾ, ਉਹ (ਜ਼ਿੰਦਗੀ ਰੂਪ) ਸਾਰੀ ਰਾਤ ਸੜ ਮੁਈ (ਉਸ ਦੀ ਸਾਰੀ ਉਮਰ ਦੁੱਖਾਂ ਵਿਚ ਲੰਘੀ)। ਪਰ, ਹੇ ਨਾਨਕ ! ਜਿਨ੍ਹਾਂ ਦਾ ਪਿਆਰਾ ਅਕਾਲ ਪੁਰਖ (ਖਸਮ) ਹੈ ਉਹ ਭਾਗਾਂ ਵਾਲੀਆਂ ਸੁਖ ਨਾਲ ਸੌਂਦੀਆਂ ਹਨ (ਜ਼ਿੰਦਗੀ ਦੀ ਰਾਤ ਸੁਖ ਨਾਲ ਗੁਜ਼ਾਰਦੀਆਂ ਹਨ)। ੨।

ਪਉੜੀ ॥ ਸਭੁ ਜਗੁ ਫਿਰਿ ਮੈ ਦੇਖਿਆ ਹਰਿ ਇਕੋ ਦਾਤਾ ॥
ਉਪਾਇ ਕਿਤੇ ਨ ਪਾਈਐ ਹਰਿ ਕਰਮ ਬਿਧਾਤਾ ॥ ਗੁਰ ਸਬਦੀ ਹਰਿ ਮਨਿ
ਵਸੈ ਹਰਿ ਸਹਜੇ ਜਾਤਾ॥ਅੰਦਰਹੁ ਤ੍ਰਿਸਨਾ ਅਗਨਿ ਬੁਝੀ ਹਰਿ ਅੰਮ੍ਰਿਤਸਰਿ
ਨਾਤਾ ॥ ਵਡੀ ਵਡਿਆਈ ਵਡੇ ਕੀ ਗੁਰਮੁਖਿ ਬੋਲਾਤਾ ॥੬॥[ਪੰਨਾ ੫੧੦]

ਪਦ ਅਰਥ :-ਫਿਰਿ-ਭਉਂ ਕੇ । ਉਪਾਇ ਕਿਤੇ-ਕਿਸੇ ਢੰਗ ਨਾਲ । ਕਰਮ ਬਿਧਾਤਾ-ਕਰਮਾਂ ਦੀ ਬਿਧ ਬਨਾਣ ਵਾਲਾ, ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ । ਮਨਿ-ਮਨ ਵਿਚ । ਅੰਮ੍ਰਿਤਸਰਿ-ਅੰਮ੍ਰਿਤ ਦੇ ਸਰ ਵਿਚ ।

ਹਰਿ ਅੰਮ੍ਰਿਤਸਰਿ—ਹਰੀ ਦੇ ਨਾਮ ਅੰਮ੍ਰਿਤ ਦੇ ਸਰੋਵਰ ਵਿਚ । ਬੋਲਾਤਾ—ਬੁਲਾਂਦਾ ਹੈ, ਆਪਣੀ ਸਿਫਤਿ ਕਰਾਂਦਾ ਹੈ ।

ਅਰਥ :—ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ, ਇਕ ਪਰਮਾਤਮਾ ਹੀ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ; ਜੀਵਾਂ ਦੇ ਕਰਮਾਂ ਦੀ ਬਿਧ ਬਨਾਣ ਵਾਲਾ ਉਹ ਪ੍ਰਭੂ ਕਿਸੇ ਚਤੁਰਾਈ ਸਿਆਣਪ ਨਾਲ ਨਹੀਂ ਲੱਭਦਾ; ਸਿਰਫ ਗੁਰੂ ਦੇ ਸ਼ਬਦ ਦੁਆਰਾ ਹਿਰਦੇ ਵਿਚ ਵੱਸਦਾ ਹੈ ਤੇ ਸੌਖਾ ਹੀ ਪਛਾਣਿਆ ਜਾ ਸਕਦਾ ਹੈ ।

ਜੇ ਮਨੁੱਖ ਪ੍ਰਭੂ ਦੇ ਨਾਮ-ਅੰਮ੍ਰਿਤ ਦੇ ਸਰੋਵਰ ਵਿਚ ਨ੍ਰਉਂਦਾ ਹੈ ਉਸ ਦੇ ਅੰਦਰੋਂ ਤ੍ਰਿਸਨਾ ਦੀ ਅੱਗ ਬੁਝ ਜਾਂਦੀ ਹੈ ; ਇਹ ਉਸ ਵਡੇ ਦੀ ਵਡਿਆਈ ਹੈ ਕਿ (ਜੀਵ ਪਾਸੋਂ) ਗੁਰੂ ਦੀ ਰਾਹੀਂ ਆਪਣੀ ਸਿਫਤਿ ਸਾਲਾਹ ਕਰਾਂਦਾ ਹੈ ।੬।

ਸਲੋਕੁ ਮਃ ੩ ॥ ਕਾਇਆ ਹੰਸ ਕਿਆ ਪ੍ਰੀਤਿ ਹੈ ਜਿ ਪਇਆ ਹੀ ਛਡਿ ਜਾਇ ॥ ਏਸ ਨੋ ਕੂੜੁ ਬੋਲਿ ਕਿ ਖਵਾਲੀਐ ਜਿ ਚਲਦਿਆ ਨਾਲਿ ਨ ਜਾਇ ॥ ਕਾਇਆ ਮਿਟੀ ਅੰਧੁ ਹੈ ਪਉਣੈ ਪੁਛਹੁ ਜਾਇ ॥ ਹਉ ਤਾ ਮਾਇਆ ਮੋਹਿਆ ਫਿਰਿ ਫਿਰਿ ਆਵਾ ਜਾਇ ॥ ਨਾਨਕ ਹੁਕਮੁ ਨਾ ਜਾਤੇ ਖਸਮ ਕਾ ਜਿ ਰਹਾ ਸਚਿ ਸਮਾਇ ॥ ੧ ॥ [੫੧੦]

ਪਦ ਅਰਥ :—ਹੰਸ—ਜੀਵ-ਆਤਮਾ । ਕਿਆ ਪ੍ਰੀਤਿ—ਕਾਹਦੀ ਪ੍ਰੀਤ (ਕੱਚੀ ਪ੍ਰੀਤ) ਪਇਆ ਹੀ—ਪਈ ਨੂੰ ਹੀ । ਕਿ—ਕੀਹ । ਅੰਧੁ—ਗਿਆਨ-ਹੀਣ । ਪਉਣੈ—ਪਉਣ ਨੂੰ, ਜੀਵਾਤਮਾ ਨੂੰ । ਫਿਰਿ ਫਿਰਿ—ਮੁੜ ਮੁੜ । ਆਵਾ ਜਾਇ—ਆਉਂਦਾ ਜਾਂਦਾ ਹਾਂ । ਜਿ—ਜਿਸ ਕਰਕੇ । ਰਹਾ—ਮੈਂ ਰਹਾਂ ।

ਅਰਥ :—ਸਰੀਰ ਤੇ ਆਤਮਾ ਦਾ ਕੱਚਾ ਜਿਹਾ ਪਿਆਰ ਹੈ, (ਅੰਤ ਵੇਲੇ, ਇਹ ਆਤਮਾ ਸਰੀਰ ਨੂੰ) ਡਿੱਗੇ ਨੂੰ ਹੀ ਛੱਡ ਕੇ ਤੁਰ ਜਾਂਦਾ ਹੈ; ਜਦੋਂ (ਆਖ਼ਰ) ਤੁਰਨ ਵੇਲੇ ਇਹ ਸਰੀਰ ਨਾਲ ਨਹੀਂ ਜਾਂਦਾ ਤਾਂ ਇਸ ਨੂੰ ਖੂਠ ਬੋਲ ਬੋਲ ਕੇ ਪਾਲਣ ਦਾ ਕੀਹ ਲਾਭ ? (ਸਰੀਰ ਤਾਂ ਮਿੱਟੀ ਸਮਝੋ) ਗਿਆਨਹੀਣ ਹੈ (ਖੂਠ ਬੋਲ ਬੋਲ ਕੇ ਇਸ ਨੂੰ ਪਾਲਿਆਂ ਆਖ਼ਰ ਲੇਖਾ ਜੀਵਾਤਮਾ ਤੋਂ ਹੀ ਮੰਗਿਆ ਜਾਂਦਾ ਹੈ) । ਜੀਵਾਤਮਾ ਨੂੰ ਜੇ ਪੁੱਛੋ (ਕਿ ਇਹ ਸਰੀਰ ਪਾਲਣ ਵਿਚ ਹੀ ਕਿਉਂ ਲੱਗਾ ਰਿਹਾ, ਤਾਂ ਇਸ ਦਾ ਉੱਤਰ ਇਹ ਹੈ ਕਿ) ਮੈਂ ਮਾਇਆ ਦੇ ਮੋਹ ਵਿਚ ਫਸਿਆ ਮੁੜ ਮੁੜ ਜਨਮ ਮਰਨ ਵਿਚ ਪਿਆ ਰਿਹਾ; ਹੇ ਨਾਨਕ ! ਮੈਂ ਖਸਮ ਦਾ ਹੁਕਮ ਨਾਂਹ ਪਛਾਣਿਆ ਜਿਸ ਦੀ ਬਰਕਤਿ ਨਾਲ ਮੈਂ ਸੱਚੇ ਪ੍ਰਭੂ ਵਿਚ ਟਿਕਿਆ ਰਹਿੰਦਾ । ੧ ।

ਮਃ ੩ ॥ ਏਕੋ ਨਿਹਚਲ ਨਾਮ ਧਨੁ ਹੋਰੁ ਧਨੁ ਆਵੈ ਜਾਇ ॥ ਇਸੁ

ਧਨ ਕਉ ਤਸਕਰੁ ਜੋਹਿ ਨ ਸਕਈ ਨਾ ਓਚਕਾ ਲੈ ਜਾਇ ॥ ਇਹੁ ਹਰਿ
ਧਨੁ ਜੀਐ ਸੇਤੀ ਰਵਿ ਰਹਿਆ ਜੀਐ ਨਾਲੇ ਜਾਇ ॥ ਪੂਰੇ ਗੁਰ ਤੇ ਪਾਈਐ
ਮਨਮੁਖਿ ਪਲੈ ਨ ਪਾਇ ॥ ਧਨੁ ਵਾਪਾਰੀ ਨਾਨਕਾ ਜਿਨ੍ਹਾ ਨਾਮ ਧਨੁ
ਖਟਿਆ ਆਇ ॥ ੨ ॥ [੫੧੧]

ਪਦ ਅਰਥ :- ਤਸਕਰੁ-ਚੋਰ । ਜੋਹਿ ਨਾ ਸਕਈ-ਤੱਕ ਨਹੀਂ ਸਕਦਾ । ਓਚਕਾ-
ਗੰਢ-ਕੱਪ । ਜੀਐ ਸੇਤੀ-ਜਿੰਦ ਦੇ ਨਾਲ ਹੀ । ਪਲੈ ਨ ਪਾਇ-ਨਹੀਂ ਮਿਲਦਾ । ਧਨੁ-
ਮੁਥਾਰਕ, ਭਾਗਾਂ ਵਾਲੇ । ਆਇ-ਏਥੇ ਆ ਕੇ, ਜਗਤ ਵਿਚ ਆ ਕੇ ।

ਅਰਥ :- ਪਰਮਾਤਮਾ ਦਾ ਨਾਮ ਹੀ ਇਕ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ
ਹੈ, ਹੋਰ ਧਨ ਕਦੇ ਮਿਲਿਆ ਤੇ ਕਦੇ ਨਾਸ ਹੋ ਗਿਆ; ਇਸ ਧਨ ਵਲ ਕੋਈ ਚੋਰ ਅੱਖ
ਚੁੱਕ ਕੇ ਨਹੀਂ ਵੇਖ ਸਕਦਾ, ਕੋਈ ਗੰਢ-ਕੱਪ ਇਸ ਨੂੰ ਖੋਹ ਨਹੀਂ ਸਕਦਾ । ਪਰਮਾਤਮਾ
ਦਾ ਨਾਮ-ਰੂਪ ਇਹ ਧਨ ਜਿੰਦ ਦੇ ਨਾਲ ਹੀ ਰਹਿੰਦਾ ਹੈ ਜਿੰਦ ਦੇ ਨਾਲ ਹੀ ਜਾਂਦਾ ਹੈ,
ਇਹ ਧਨ ਪੂਰੇ ਗੁਰੂ ਤੋਂ ਮਿਲਦਾ ਹੈ, ਪਰ ਜੋ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ
ਉਸ ਨੂੰ ਨਹੀਂ ਲੱਭਦਾ ।

ਹੇ ਨਾਨਕ ! ਭਾਗਾਂ ਵਾਲੇ ਹਨ ਉਹ ਵਣਜਾਰੇ, ਜਿਨ੍ਹਾਂ ਜਗਤ ਵਿਚ ਆ ਕੇ
ਪਰਮਾਤਮਾ ਦਾ ਨਾਮ ਰੂਪ ਧਨ ਖਟਿਆ ਹੈ । ੨ ।

ਪਉੜੀ ॥ ਮੇਰਾ ਸਾਹਿਬੁ ਅਤਿ ਵਡਾ ਸਚੁ ਗਹਿਰ ਗੰਭੀਰਾ ॥ ਸਭੁ
ਜਗੁ ਤਿਸ ਕੈ ਵਸਿ ਹੈ ਸਭੁ ਤਿਸ ਕਾ ਚੀਰਾ ॥ ਗੁਰ ਪਰਸਾਦੀ ਪਾਈਐ
ਨਿਹਚਲੁ ਧਨੁ ਧੀਰਾ ॥ ਕਿਰਪਾ ਤੇ ਹਰਿ ਮਨਿ ਵਸੈ ਭੇਟੈ ਗੁਰੁ ਸੂਰਾ ॥
ਗੁਣਵੰਤੀ ਸਾਲਾਹਿਆ ਸਦਾ ਬਿਰੁ ਨਿਹਚਲੁ ਹਰਿ ਪੂਰਾ ॥ ੧ ॥ [੫੧੧]

ਪਦ ਅਰਥ :- ਗਹਿਰ-ਭੂੰਘਾ । ਗੰਭੀਰ-ਧੀਰਜ ਵਾਲਾ । ਚੀਰਾ-ਪੱਲਾ,
ਆਸਰਾ । ਧਨੁ ਧੀਰਾ-ਸਦਾ ਬਿਰ ਰਹਿਣ ਵਾਲਾ ਧਨ । ਭੇਟੈ-ਮਿਲਦਾ ਹੈ । (ਭੇਟੈ
ਗੁਰੂ-ਗੁਰੂ ਮਿਲਦਾ ਹੈ । ਭੇਟੈ ਗੁਰ-ਗੁਰੂ ਨੂੰ ਮਿਲਦਾ ਹੈ । ਵਿਆਕਰਣ ਅਨੁਸਾਰ ਇਸ
ਲਫਜ਼ 'ਭੇਟੈ' ਦੀ ਵਰਤੋਂ ਗੁਰੂ ਨਾਲ ਸਮਝਣ ਜੋਗ ਹੈ । ਜੋ, ਏਥੇ 'ਜੋ ਸੂਰਮੇ ਗੁਰੂ ਨੂੰ
ਮਿਲਦਾ ਹੈ' ਅਰਥ ਕਰਨਾ ਗਲਤ ਹੈ) ।

ਅਰਥ :- ਮੇਰਾ ਮਾਲਕ ਪ੍ਰਭੂ ਬਹੁਤ ਹੀ ਵਡਾ ਹੈ, ਸਦਾ ਕਾਇਮ ਰਹਿਣ ਵਾਲਾ
ਹੈ, ਭੂੰਘਾ ਹੈ ਤੇ ਧੀਰਜ ਵਾਲਾ ਹੈ, ਸਾਰਾ ਸੰਸਾਰ ਉਸ ਦੇ ਵੱਸ ਵਿਚ ਹੈ, ਸਾਰਾ ਜਗਤ
ਉਸੇ ਦੇ ਆਸਰੇ ਹੈ । ਉਸ ਪ੍ਰਭੂ ਦਾ ਨਾਮ-ਧਨ ਸਦਾ ਕਾਇਮ ਰਹਿਣ ਵਾਲਾ ਹੈ, ਅਟੱਲ
ਹੈ, ਤੇ ਗੁਰੂ ਦੀ ਕਿਰਪਾ ਨਾਲ ਮਿਲਦਾ ਹੈ । ਪ੍ਰਭੂ ਦੀ ਮਿਹਰ ਨਾਲ ਸੂਰਮਾ ਗੁਰੂ

ਮਿਲਦਾ ਹੈ ਤੇ ਹਰਿ-ਨਾਮ ਮਨ ਵਿਚ ਵੱਸਦਾ ਹੈ, ਉਸ ਸਦਾ-ਬਿਰ ਅਡੋਲ ਤੇ ਪੂਰੇ ਪ੍ਰਭੂ ਨੂੰ ਗੁਣ ਵਾਲਿਆਂ ਨੇ ਸਾਲਾਹਿਆ ਹੈ । ੭ ।

ਸਲੋਕੁ ਮ: ੩ ॥ ਧ੍ਰਿਗੁ ਤਿਨ੍ਹਾ ਦਾ ਜੀਵਿਆ ਜੋ ਹਰਿ ਸੁਖੁ ਪਰਹਰਿ ਤਿਆਗਦੇ ਦੁਖੁ ਹਉਮੈ ਪਾਪ ਕਮਾਇ ॥ ਮਨਮੁਖ ਅਗਿਆਨੀ ਮਾਇਆ ਮੋਹਿ ਵਿਆਪੇ ਤਿਨ੍ਹ ਬੁਝ ਨ ਕਾਈ ਪਾਇ ॥ ਹਲਤਿ ਪਲਤਿ ਓਇ ਸੁਖੁ ਨ ਪਾਵਹਿ ਅੰਤਿ ਗਏ ਪਛੁਤਾਇ ॥ ਗੁਰ ਪਰਸਾਦੀ ਕੇ ਨਾਮੁ ਧਿਆਏ ਤਿਸੁ ਹਉਮੈ ਵਿਚਹੁ ਜਾਇ ॥ ਨਾਨਕ ਜਿਸੁ ਪੂਰਬਿ ਹੋਵੈ ਲਿਖਿਆ ਸੇ ਗੁਰ ਚਰਣੀ ਆਇ ਪਾਇ ॥ ੧ ॥ [ਪੰਨਾ ੫੧੧]

ਪਦ ਅਰਥ :- ਪਰਹਰਿ—ਛੱਡ ਕੇ । ਵਿਆਪੇ—ਫਸੇ ਹੋਏ । ਬੁਝ—ਸਮਝ, ਮੱਤ । ਹਲਤਿ—ਇਸ ਲੋਕ ਵਿਚ । ਪਲਤਿ—ਪਰ-ਲੋਕ ਵਿਚ । ਪੂਰਬਿ—ਸ਼ੁਰੂ ਤੋਂ ।

ਅਰਥ :- ਫਿਟੇ-ਮੂੰਹ ਉਹਨਾਂ ਦੇ ਜੀਉਣ ਨੂੰ, ਜੋ ਪਰਮਾਤਮਾ ਦੇ ਨਾਮ ਦਾ ਆਨੰਦ ਉੱਕਾ ਹੀ ਤਿਆਗ ਦੇਂਦੇ ਹਨ ਤੇ ਹਉਮੈ ਵਿਚ ਪਾਪ ਕਰ ਕੇ ਦੁਖ ਸਹੇੜਦੇ ਹਨ, ਅਜੇਹੇ ਜਾਹਲ ਮਨ ਦੇ ਪਿਛੇ ਤੁਰਦੇ ਹਨ, ਤੇ ਮਾਇਆ ਦੇ ਮੋਹ ਵਿਚ ਜਕੜੇ ਰਹਿੰਦੇ ਹਨ, ਉਹਨਾਂ ਨੂੰ ਕੋਈ ਮੱਤ ਨਹੀਂ ਹੁੰਦੀ । ਉਹਨਾਂ ਨੂੰ ਨਾਂਹ ਇਸ ਲੋਕ ਵਿਚ ਨਾਂਹ ਪਰਲੋਕ ਵਿਚ ਕੋਈ ਸੁਖ ਮਿਲਦਾ ਹੈ, ਮਰਨ ਵੇਲੇ ਭੀ ਹੱਥ ਮਲਦੇ ਹੀ ਜਾਂਦੇ ਹਨ ।

ਜੋ ਮਨੁੱਖ ਗੁਰੂ ਦੀ ਕਿਰਪਾ ਨਾਲ ਪ੍ਰਭੂ ਦਾ ਨਾਮ ਸਿਮਰਦਾ ਹੈ ਉਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ । ਹੇ ਨਾਨਕ ! ਜਿਸ ਦੇ ਮੱਥੇ ਤੇ ਧੁਰੋਂ ਭਾਗ ਹੋਵੇ ਉਹ ਮਨੁੱਖ ਸਤਿਗੁਰ ਦੀ ਚਰਣੀਂ ਆ ਪੈਂਦਾ ਹੈ । ੧ ।

ਮ: ੩ ॥ ਮਨਮੁਖੁ ਊਧਾ ਕਉਲੁ ਹੈ ਨਾ ਤਿਸੁ ਭਗਤਿ ਨ ਨਾਉ ॥ ਸਕਤੀ ਅੰਦਰਿ ਵਰਤਦਾ ਕੂੜੁ ਤਿਸ ਕਾ ਹੈ ਉਪਾਉ ॥ ਤਿਸ ਕਾ ਅੰਦਰੁ ਚਿਤੁ ਨ ਭਿਜਈ ਮੁਖਿ ਫੀਕਾ ਆਲਾਉ ॥ ਓਇ ਧਰਮਿ ਰਲਾਏ ਨਾ ਰਲਨਿ ਓਨਾ ਅੰਦਰਿ ਕੂੜੁ ਸੁਆਉ ॥ ਨਾਨਕ ਕਰਤੈ ਬਣਤ ਬਣਾਈ, ਮਨਮੁਖ ਕੂੜੁ ਬੋਲਿ ਬੋਲਿ ਡੁਬੇ, ਗੁਰਮੁਖਿ ਤਰੇ ਜਪਿ ਹਰਿ ਨਾਉ ॥ ੨ ॥ [੫੧੧]

ਪਦ ਅਰਥ :- ਊਧਾ—ਉਲਟਾ । ਸਕਤੀ—ਮਾਇਆ । ਉਪਾਉ—ਉੱਦਮ। ਮੁਖਿ—ਮੂੰਹੋਂ । ਆਲਾਉ—ਆਲਾਪ, ਬੋਲ । ਧਰਮਿ—ਧਰਮ ਵਿਚ । ਰਲਾਏ—ਜੋੜੇ ਹੋਏ। ਸੁਆਉ—ਸੁਆਰਥ, ਖੁਦ-ਗਰਜ਼ੀ ।

(ਨੋਟ ! ਲਫਜ਼ 'ਅੰਦਰੁ' ਤੇ 'ਅੰਦਰਿ' ਦਾ ਫਰਕ ਚੇਤੇ ਰੱਖਣ-ਯੋਗ ਹੈ) ।

ਅਰਥ :- ਆਪ-ਹੁਦਰਾ ਮਨੁੱਖ (ਮਾਨੋਂ) ਉਲਟਾ ਕਉਲ-ਫੁੱਲ ਹੈ, ਇਸ ਵਿਚ ਨਾਂਹ ਭਗਤੀ ਹੈ ਨਾਂਹ ਸਿਮਰਨ, ਇਹ ਮਾਇਆ ਦੇ ਅਸਰ ਹੇਠ ਹੀ ਕਾਰ ਵਿਹਾਰ

ਕਰਦਾ ਹੈ, ਕੂੜ (ਮਾਇਆ) ਹੀ ਇਸ ਦਾ ਪ੍ਰਯੋਜਨ (ਜ਼ਿੰਦਗੀ ਦਾ ਨਿਸ਼ਾਨਾ) ਹੈ, ਆਪ-
ਹੁਦਰੇ ਮਨੁੱਖ ਦਾ ਅੰਦਰਲਾ ਭਿੱਜਦਾ ਨਹੀਂ, ਚਿੱਤ ਰੱਜਦਾ ਨਹੀਂ, ਮੂੰਹੋਂ ਭੀ ਫਿੱਕਾ ਬੋਲ
ਹੀ ਬੋਲਦਾ ਹੈ।

ਐਸੇ ਬੰਦੇ ਧਰਮ ਵਿਚ ਜੋੜੇ ਜੁੜਦੇ ਨਹੀਂ ਕਿਉਂਕਿ ਉਹਨਾਂ ਦੇ ਅੰਦਰ ਕੂੜ ਤੇ
ਖੁਦਗਰਜ਼ੀ ਹੈ। ਹੇ ਨਾਨਕ ! ਕਰਤਾਰ ਨੇ ਐਸੀ ਖੇਡ ਰਚੀ ਹੈ ਕਿ ਮਨ ਦੇ ਪਿਛੇ ਤੁਰਨ
ਵਾਲੇ ਬੰਦੇ ਤਾਂ ਬੁਠ ਬੋਲ ਬੋਲ ਕੇ ਗਰਕ ਹੁੰਦੇ ਹਨ ਤੇ ਗੁਰੂ ਦੇ ਸਨਮੁਖ ਰਹਿਣ ਵਾਲੇ
ਨਾਮ ਜਪ ਕੇ (ਸ਼ਕਤੀ ਦੇ ਹੜ ਵਿਚੋਂ) ਤਰ ਜਾਂਦੇ ਹਨ। ੨।

ਪਉੜੀ ॥ ਬਿਨੁ ਬੁਝੇ ਵਡਾ ਫੇਰੁ ਪਇਆ ਫਿਰਿ ਆਵੈ ਜਾਈ ॥
ਸਤਿਗੁਰ ਕੀ ਸੇਵਾ ਨਾ ਕੀਤੀਆ ਅੰਤਿ ਗਇਆ ਪਛੁਤਾਈ ॥ ਆਪਣੀ
ਕਿਰਪਾ ਕਰੇ ਗੁਰੁ ਪਾਈਐ ਵਿਚਹੁ ਆਪੁ ਗਵਾਈ ॥ ਤ੍ਰਿਸਨਾ ਭੁਖ ਵਿਚਹੁ
ਉਤਰੈ ਸੁਖ ਵਸੈ ਮਨਿ ਆਈ ॥ ਸਦਾ ਸਦਾ ਸਲਾਹੀਐ ਹਿਰਦੈ ਲਿਵ
ਲਾਈ ॥ ੮ ॥ [ਪੰਨਾ ੫੧੧]

ਪਦ ਅਰਥ :—ਬਿਨੁ ਬੁਝੇ—(ਇਹ ਗੱਲ) ਸਮਝਣ ਤੋਂ ਬਿਨਾ (ਕਿ 'ਗੁਰ
ਪਰਸਾਦੀ ਪਾਈਐ'—ਵੇਖੋ ਪਉੜੀ ਨੰ: ੭)। ਫੇਰੁ—ਗੋੜ, ਜਨਮ ਮਰਨ ਦਾ ਲੰਮਾ
ਚੱਕਰ।

ਅਰਥ :—(ਇਹ ਗੱਲ) ਸਮਝਣ ਤੋਂ ਬਿਨਾ (ਕਿ 'ਗੁਰ ਪਰਸਾਦੀ ਪਾਈਐ',
ਮਨੁੱਖ ਨੂੰ) ਜਨਮ ਮਰਨ ਦਾ ਲੰਮਾ ਚੱਕਰ ਲਾਣਾ ਪੈਂਦਾ ਹੈ, ਮਨੁੱਖ ਮੁੜ ਮੁੜ ਜੰਮਦਾ
ਮਰਦਾ ਹੈ, ਗੁਰੂ ਦੀ ਸੇਵਾ (ਸਾਰੀ ਉਮਰ ਹੀ) ਨਹੀਂ ਕਰਦਾ (ਭਾਵ, ਸਾਰੀ ਉਮਰ ਗੁਰੂ
ਦੇ ਕਰੋ ਤੇ ਨਹੀਂ ਤੁਰਦਾ) ਆਖਰ (ਮਰਨ ਵੇਲੇ) ਹੱਥ ਮਲਦਾ ਜਾਂਦਾ ਹੈ।

ਜਦੋਂ ਪ੍ਰਭੂ ਆਪਣੀ ਮਿਹਰ ਕਰਦਾ ਹੈ ਤਾਂ ਗੁਰੂ ਮਿਲਦਾ ਹੈ, ਅੰਦਰੋਂ ਆਪਾ-ਭਾਵ
ਦੂਰ ਹੁੰਦਾ ਹੈ, ਮਾਇਆ ਦੀ ਤ੍ਰਿਸਨਾ ਭੁੱਖ ਵਿਚੋਂ ਉਤਰਦੀ ਹੈ, ਮਨ ਵਿਚ ਸੁਖ ਆ
ਵੱਸਦਾ ਹੈ, ਤੇ ਸੁਰਤਿ ਜੋੜ ਕੇ ਸਦਾ ਹਿਰਦੇ ਵਿਚ ਪ੍ਰਭੂ ਸਿਮਰਿਆ ਜਾ ਸਕਦਾ ਹੈ। ੮।

ਸਲੋਕੁ ਮ: ੩ ॥ ਜਿ ਸਤਿਗੁਰੁ ਸੇਵੇ ਆਪਣਾ ਤਿਸ ਨੋ ਪੂਜੇ ਸਭੁ
ਕੋਇ ॥ ਸਭਨਾ ਉਪਾਵਾ ਸਿਰਿ ਉਪਾਉ ਹੈ ਹਰਿ ਨਾਮੁ ਪਰਾਪਤਿ ਹੋਇ ॥
ਅੰਤਰਿ ਸੀਤਲ ਸਾਤਿ ਵਸੈ ਜਪਿ ਹਿਰਦੈ ਸਦਾ ਸੁਖੁ ਹੋਇ ॥ ਅੰਮ੍ਰਿਤੁ
ਖਾਣਾ ਅੰਮ੍ਰਿਤੁ ਪੈਨਣਾ ਨਾਨਕ ਨਾਮੁ ਵਡਾਈ ਹੋਇ ॥ ੧ ॥ [੫੧੧]

ਪਦ ਅਰਥ :—ਜਿ—ਜੋ ਮਨੁੱਖ। ਸਭੁ ਕੋਇ—ਹਰੇਕ ਪ੍ਰਾਣੀ। ਸੀਤਲ—ਸੀਤਲਤਾ,
ਠੰਢ। ਸਾਤਿ—ਸ਼ਾਂਤੀ। ਅੰਮ੍ਰਿਤੁ—'ਨਾਮ'।

ਅਰਥ :—ਜੋ ਮਨੁੱਖ ਆਪਣੇ ਗੁਰੂ ਦੇ ਕਹੇ ਤੇ ਤੁਰਦਾ ਹੈ, ਹਰੇਕ ਬੰਦਾ ਉਸ ਦਾ ਆਦਰ ਕਰਦਾ ਹੈ, ਸੋ, (ਜਗਤ ਵਿਚ ਭੀ ਮਾਣ ਹਾਸਲ ਕਰਨ ਲਈ) ਸਾਰੇ ਉਪਾਵਾਂ ਤੋਂ ਵਡਾ ਉਪਾਉ ਇਹੀ ਹੈ ਕਿ ਪ੍ਰਭੂ ਦਾ ਨਾਮ ਮਿਲ ਜਾਏ, 'ਨਾਮ' ਜਪਿਆਂ ਸਦਾ ਹਿਰਦੇ ਵਿਚ ਸੁਖ ਹੁੰਦਾ ਹੈ, ਮਨ ਵਿਚ ਠੰਢ ਤੇ ਸ਼ਾਂਤੀ ਆ ਵੱਸਦੀ ਹੈ। (ਗੁਰੂ ਦੀ ਆਗਿਆ ਵਿਚ ਤੁਰ ਕੇ 'ਨਾਮ' ਜਪਣ ਵਾਲੇ ਬੰਦੇ ਦੀ) ਖੁਰਾਕ ਤੇ ਪੁਸ਼ਾਕ ਅੰਮ੍ਰਿਤ (-ਨਾਮ) ਹੀ ਹੋ ਜਾਂਦੀ ਹੈ (ਭਾਵ, ਪ੍ਰਭੂ ਦਾ ਨਾਮ ਹੀ ਉਸਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) ਹੋ ਨਾਨਕ ! ਨਾਮ ਹੀ ਉਸ ਲਈ ਆਦਰ ਮਾਣ ਹੈ। ੧।

(ਨੋਟ ! ਅਗਲੇ ਸਲੋਕ ਤੇ ਪਉੜੀ ਵਿਚ 'ਅਨਦਿਨੁ ਲਾਗੈ ਧਿਆਨੁ' 'ਅਨਦਿਨੁ ਹਰਿ ਕੇ ਗੁਣ ਰਵੈ' ਤੁਕਾਂ ਦੇ ਨਾਲ ਇਹੀ ਭਾਵ ਰਲਦਾ ਹੈ ਕਿ 'ਨਾਮ' ਉਸ ਮਨੁੱਖ ਦਾ ਜੀਵਨ-ਆਧਾਰ ਬਣ ਜਾਂਦਾ ਹੈ। ਸੋ ਏਥੇ ਲਫਜ਼ 'ਅੰਮ੍ਰਿਤ' ਦਾ ਅਰਥ 'ਪਵਿਤ੍ਰ' ਫੁਕਦਾ ਨਹੀਂ ਹੈ।)

ਮ: ੩ ॥ ਏ ਮਨ ਗੁਰ ਕੀ ਸਿਖ ਸੁਣਿ ਹਰਿ ਪਾਵਹਿ ਗੁਣੀ ਨਿਧਾਨੁ ॥
ਹਰਿ ਸੁਖਦਾਤਾ ਮਨਿ ਵਸੈ ਹਉਮੈ ਜਾਇ ਗੁਮਾਨੁ ॥ ਨਾਨਕ ਨਦਰੀ
ਪਾਈਐ ਤਾ ਅਨਦਿਨੁ ਲਾਗੈ ਧਿਆਨੁ ॥੨॥ [ਪੰਨਾ ੫੧੧]

ਪਦ ਅਰਥ :—ਹੇ ਮੇਰੇ ਮਨ ! ਸਤਿਗੁਰੂ ਦੀ ਸਿੱਖਿਆ ਸੁਣ (ਭਾਵ, ਸਿੱਖਿਆ ਤੇ ਤੁਰ) ਤੈਨੂੰ ਗੁਣਾਂ ਦਾ ਖਜ਼ਾਨਾ ਪ੍ਰਭੂ ਮਿਲ ਪਏਗਾ; ਸੁਖਾਂ ਦਾ ਦਾਤਾ ਪਰਮਾਤਮਾ ਮਨ ਵਿਚ ਆ ਵੱਸੇਗਾ, ਹਉਮੈ ਅਹੰਕਾਰ ਨਾਸ ਹੋ ਜਾਏਗਾ।

ਹੇ ਨਾਨਕ ! ਜਦੋਂ ਪ੍ਰਭੂ ਆਪਣੀ ਮਿਹਰ ਦੀ ਨਜ਼ਰ ਨਾਲ ਮਿਲਦਾ ਹੈ ਤਾਂ ਹਰ ਵੇਲੇ ਸੁਰਤਿ ਉਸ ਵਿਚ ਜੁੜੀ ਰਹਿੰਦੀ ਹੈ। ੨।

ਪਉੜੀ ॥ ਸਤੁ ਸੰਤੋਖੁ ਸਭੁ ਸਚੁ ਹੈ ਗੁਰਮੁਖਿ ਪਵਿਤਾ ॥ ਅੰਦਰਹੁ
ਕਪਟੁ ਵਿਕਾਰੁ ਗਇਆ ਮਨੁ ਸਹਜੇ ਜਿਤਾ ॥ ਤਹ ਜੋਤਿ ਪ੍ਰਗਾਸੁ ਅਨੰਦ
ਰਸੁ ਅਗਿਆਨੁ ਗਵਿਤਾ ॥ ਅਨਦਿਨੁ ਹਰਿ ਕੇ ਗੁਣ ਰਵੈ ਗੁਣ ਪਰਗਟੁ
ਕਿਤਾ ॥ ਸਭਨਾ ਦਾਤਾ ਏਕੁ ਹੈ ਇਕੋ ਹਰਿ ਮਿਤਾ ॥੯॥ [ਪੰਨਾ ੫੧੨]

ਪਦ ਅਰਥ :—ਸਭ—ਹਰ ਥਾਂ। ਸਚੁ—ਸਦਾ ਕਾਇਮ ਰਹਿਣ ਵਾਲਾ ਪ੍ਰਭੂ। ਗੁਰਮੁਖਿ—ਜੋ ਮਨੁੱਖ ਗੁਰੂ ਦੇ ਸਨਮੁਖ ਹੈ। ਸਹਿਜੇ—ਸੌਖਾ ਹੀ। ਤਹ—ਓਥੇ, ਉਸ ਅਵਸਥਾ ਵਿਚ। ਅਨੰਦ ਰਸੁ—ਆਤਮਕ ਅਨੰਦ ਦੀ ਚਾਟ।

ਅਰਥ :—ਜੋ ਮਨੁੱਖ ਗੁਰੂ ਦਾ ਹੋ ਕੇ ਰਹਿੰਦਾ ਹੈ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ, ਉਸ ਨੂੰ ਸਤ ਸੰਤੋਖ ਪ੍ਰਾਪਤ ਹੁੰਦਾ ਹੈ, ਹਰ ਥਾਂ ਪ੍ਰਭੂ ਦਿੱਸਦਾ ਹੈ; ਉਸ ਦੇ

ਮਨ ਵਿਚੋਂ ਬੰਦ ਤੇ ਵਿਕਾਰ ਦੂਰ ਹੋ ਜਾਂਦਾ ਹੈ, ਉਹ ਸੌਖੇ ਹੀ ਮਨ ਨੂੰ ਵੱਸ ਕਰ ਲੈਂਦਾ ਹੈ; ਇਸ ਅਵਸਥਾ ਵਿਚ (ਅੱਪੜ ਕੇ ਉਸ ਦੇ ਅੰਦਰ ਪਰਮਾਤਮਾ ਦੀ) ਜੋਤਿ ਦਾ ਪ੍ਰਕਾਸ਼ ਹੋ ਜਾਂਦਾ ਹੈ, ਆਤਮਕ ਆਨੰਦ ਦੀ ਉਸ ਨੂੰ ਚਾਟ ਲੱਗ ਜਾਂਦੀ ਹੈ ਤੇ ਅਗਿਆਨ ਦੂਰ ਹੋ ਜਾਂਦਾ ਹੈ, (ਫਿਰ) ਉਹ ਹਰ ਵੇਲੇ ਪਰਮਾਤਮਾ ਦੇ ਗੁਣ ਗਾਉਂਦਾ ਹੈ, (ਰੱਬੀ) ਗੁਣ ਉਸ ਦੇ ਅੰਦਰ ਪਰਗਟ ਹੋ ਜਾਂਦੇ ਹਨ; (ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ) ਇਕ ਪ੍ਰਭੂ ਸਾਰੇ ਜੀਵਾਂ ਦਾ ਦਾਤਾ ਹੈ ਤੇ ਮਿੱਤਰ ਹੈ। ੬।

ਸਲੋਕੁ ਮ: ੩ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਕਹੀਐ ਜਿ ਅਨਦਿਨੁ
ਹਰਿ ਲਿਵ ਲਾਏ ॥ ਸਤਿਗੁਰੁ ਪੁਛੈ ਸਚੁ ਸੰਜਮੁ ਕਮਾਵੈ ਹਉਮੈ ਰੇਗੁ ਤਿਸੁ
ਜਾਏ ॥ ਹਰਿ ਗੁਣ ਗਾਵੈ ਗੁਣ ਸੰਗ੍ਰਹੈ ਜੋਤੀ ਜੋਤਿ ਮਿਲਾਏ ॥ ਇਸੁ ਜੁਗ
ਮਹਿ ਕੋ ਵਿਰਲਾ ਬ੍ਰਾਹਮਗਿਆਨੀ ਜਿ ਹਉਮੈ ਮੋਟਿ ਸਮਾਏ ॥ ਨਾਨਕ ਤਿਸ
ਨੋ ਮਿਲਿਆ ਸਦਾ ਸੁਖੁ ਪਾਈਐ ਜਿ ਅਨਦਿਨੁ ਹਰਿ ਨਾਮੁ ਧਿਆਏ ॥ ੧ ॥

ਪਦ ਅਰਥ :—ਬ੍ਰਹਮੁ—ਪਰਮਾਤਮਾ । ਬਿੰਦੇ—ਜਾਣੇ । ਜਿ—ਜੋ । ਸਤਿਗੁਰੁ ਪੁਛੈ—
ਸਤਿਗੁਰੂ ਨੂੰ ਪੁੱਛੇ । ਸੰਜਮੁ—ਬੰਦਸ਼, ਪਾਬੰਦੀ, ਮਰਯਾਦਾ । ਸੰਗ੍ਰਹੈ—ਇਕੱਠੇ ਕਰੇ । ਜੁਗ—
ਭਾਵ, ਮਨੁੱਖਾ ਜਨਮ [ਨੋਟ :—ਕਿਸੇ ਖਾਸ 'ਜੁਗ' ਦਾ ਜ਼ਿਕਰ ਨਹੀਂ ਚੱਲ ਰਿਹਾ] ।

ਅਰਥ :—ਜੋ ਮਨੁੱਖ ਬ੍ਰਹਮ ਨੂੰ ਬਿੰਦਦਾ ਹੈ (ਪਰਮਾਤਮਾ ਨੂੰ ਪਛਾਣਦਾ ਹੈ) ਜੋ ਹਰ
ਵੇਲੇ ਪਰਮਾਤਮਾ ਵਿਚ ਸੁਰਤਿ ਜੋੜਦਾ ਹੈ ਉਸ ਨੂੰ ਬ੍ਰਾਹਮਣ ਕਹਿਣਾ ਚਾਹੀਦਾ ਹੈ, (ਉਹ
ਬ੍ਰਾਹਮਣ) ਸਤਿਗੁਰੂ ਦੇ ਕਹਿ ਤੇ ਤੁਰਦਾ ਹੈ 'ਸੱਚ' ਰੂਪ ਸੰਜਮ ਰੱਖਦਾ ਹੈ, (ਤੇ ਇਸ
ਤਰ੍ਹਾਂ) ਉਸ ਦਾ ਹਉਮੈ-ਰੋਗ ਦੂਰ ਹੁੰਦਾ ਹੈ; ਉਹ ਹਰੀ ਦੇ ਗੁਣ ਗਾਉਂਦਾ ਹੈ, (ਰੱਬੀ)
ਗੁਣ ਇਕੱਠ੍ਰ ਕਰਦਾ ਹੈ ਤੇ ਪਰਮ-ਜੋਤਿ ਵਿਚ ਆਪਣੀ ਆਤਮਾ ਮਿਲਾਈ ਰੱਖਦਾ ਹੈ ।

ਮਨੁੱਖਾ ਜਨਮ ਵਿਚ ਕੋਈ ਵਿਰਲਾ ਬ੍ਰਹਮ ਨੂੰ ਜਾਨਣ ਵਾਲਾ ਹੈ ਜੋ ਹਉਮੈ ਦੂਰ
ਕਰ ਕੇ ਬ੍ਰਹਮ ਵਿਚ ਜੁੜਿਆ ਰਹਿੰਦਾ ਹੈ । ਹੇ ਨਾਨਕ ! ਜੋ (ਬ੍ਰਾਹਮਗਿਆਨੀ ਬ੍ਰਾਹਮਣ)
ਹਰ ਵੇਲੇ ਨਾਮ ਸਿਮਰਦਾ ਹੈ ਉਸ ਨੂੰ ਮਿਲਿਆਂ ਸਦਾ ਸੁਖ ਮਿਲਦਾ ਹੈ । ੧ ।

ਮ: ੩ ॥ ਅੰਤਰਿ ਕਪਟੁ ਮਨਮੁਖ ਅਗਿਆਨੀ ਰਸਨਾ ਬੂਟੁ ਬੋਲਾਇ ॥

ਕਪਟਿ ਕੀਤੈ ਹਰਿ ਪੁਰਖੁ ਨਾ ਭੀਜੈ ਨਿਤ ਵੇਖੈ ਸੁਣੈ ਸੁਭਾਇ ॥ ਦੂਜੈ
ਭਾਇ ਜਾਇ ਜਗੁ ਪਰਬੋਧੈ ਬਿਖੁ ਮਾਇਆ ਮੋਹ ਸੁਆਇ ॥ ਇਤੁ ਕਮਾਣੈ
ਸਦਾ ਦੁਖੁ ਪਾਵੈ ਜੀਮੈ ਮਰੈ ਫਿਰਿ ਆਵੈ ਜਾਇ ॥ ਸਹਸਾ ਮੂਲਿ ਨ ਚੁਕਈ
ਵਿਚਿ ਵਿਸਟਾ ਪਚੈ ਪਚਾਇ ॥ ਜਿਸ ਨੋ ਕ੍ਰਿਪਾ ਕਰੇ ਮੇਰਾ ਸੁਆਮੀ ਤਿਸੁ
ਗੁਰੁ ਕੀ ਸਿਖ ਸੁਣਾਇ ॥ ਹਰਿ ਨਾਮੁ ਧਿਆਵੈ ਹਰਿ ਨਾਮੋ ਗਾਵੈ ਹਰਿ

ਨਾਮੋ ਅੰਤਿ ਛੁਡਾਇ ॥ ੨ ॥ [ਪੰਨਾ ੫੧੨]

ਪਦ ਅਰਥ :-ਰਸਨਾ-ਜੀਭ ਨਾਲ । ਕਪਟਿ ਕੀਤੈ-ਕਪਟ ਕੀਤਿਆਂ [ਨੋਟ : ਲਫਜ਼ 'ਕਪਟਿ' ਵਿਆਕਰਣ ਅਨੁਸਾਰ 'ਅਧਿਕਰਣ ਕਾਰਕ' ਹੈ, ਲਫਜ਼ 'ਕੀਤੈ' ਭੀ ਏਸੇ 'ਕਾਰਕ' ਵਿਚ ਹੈ। ਅੰਗਰੇਜ਼ੀ ਵਿਚ ਇਸ ਬਨਾਵਟ ਨੂੰ Locative Absolute ਕਹੀਦਾ ਹੈ; ਸੰਸਕ੍ਰਿਤ ਵਿਚ ਇਹੋ ਵਿਆਕਰਣਿਕ ਬਣਤਰ ਬਹੁਤ ਮਿਲਦੀ ਹੈ, ਓਥੋਂ ਹੀ ਇਹ ਪੁਰਾਣੀ ਪੰਜਾਬੀ ਵਿਚ ਆਈ । ਸੋ ਏਥੇ 'ਕਪਟਿ' ਦਾ ਅਰਥ 'ਕਪਟ ਨਾਲ' ਕਰਨਾ ਗ਼ਲਤ ਹੈ] ਸੁਭਾਇ-ਸੁਤੇ ਹੀ । ਪਰਬੋਧੈ-ਜਗਾਂਦਾ ਹੈ, ਉਪਦੇਸ਼ ਕਰਦਾ ਹੈ । ਸੁਆਇ-ਸੁਆਰਥ ਨਾਲ । ਇਤੁ ਕਮਾਣੈ-ਇਹ ਕਮਾਇਆਂ [ਨੋਟ : 'ਇਤੁ' ਪੜਨਾਂਵ 'ਇਸੁ' ਤੋਂ ਅਧਿਕਰਣ ਕਾਰਕ, ਇਕ ਵਚਨ ਹੈ, ਜਿਵੇਂ ਉਪਰ ਲਫਜ਼ 'ਕਪਟਿ' ਹੈ । 'ਕਮਾਣੈ' ਭੀ ਏਸੇ ਕਾਰਕ ਵਿਚ ਹੈ] । ਸਹਸਾ-ਤੋਖਲਾ । ਨਾਮੋ-ਨਾਮ ਹੀ ।

ਅਰਥ :-ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਜਾਹਲ ਹੈ, ਉਸ ਦੇ ਅੰਦਰ ਖੋਟ ਹੈ ਤੇ ਜੀਭ ਨਾਲ ਝੂਠ (ਭਾਵ, ਅੰਦਰਲੇ ਖੋਟ ਦੇ ਉਲਟ) ਬੋਲਦਾ ਹੈ (ਭਾਵ, ਅੰਦਰੋਂ ਹੋਰ ਹੈ ਤੇ ਬਾਹਰੋਂ ਹੋਰ); (ਇਸ ਤਰ੍ਹਾਂ) ਠੱਗੀ ਕੀਤਿਆਂ ਪਚਮਾਤਮਾ ਪ੍ਰਸੰਨ ਨਹੀਂ ਹੁੰਦਾ, (ਕਿਉਂਕਿ) ਉਹ ਸੁਤੇ ਹੀ (ਅਸਾਡਾ ਹਰੇਕ ਲੁਕਵਾਂ ਕੰਮ ਭੀ) ਵੇਖਦਾ ਹੈ ਤੇ (ਲੁਕਵਾਂ ਬੋਲ ਤੇ ਖ਼ਿਆਲ ਭੀ) ਸੁਣਦਾ ਹੈ । ਮਨਮੁਖ (ਆਪ) ਮਾਇਆ ਦੇ ਮੋਹ ਵਿਚ ਹੈ ਪਰ ਜਾ ਕੇ ਲੋਕਾਂ ਨੂੰ ਉਪਦੇਸ਼ ਕਰਦਾ ਹੈ, ਇਹ ਕਰਤੂਤ ਕੀਤਿਆਂ ਉਹ ਸਦਾ ਦੁੱਖ ਪਾਂਦਾ ਹੈ, ਜੰਮਦਾ ਹੈ, ਮਰਦਾ ਹੈ, ਮੁੜ ਜੰਮਦਾ ਹੈ ਮਰਦਾ ਹੈ, ਉਸ ਦਾ ਅੰਦਰਲਾ ਤੋਖਲਾ ਕਦੇ ਮਿਟਦਾ ਹੀ ਨਹੀਂ, ਉਹ ਮਾਨੋ, ਮੈਲੇ ਵਿਚ ਪਿਆ ਸੜਦਾ ਰਹਿੰਦਾ ਹੈ ।

ਪਰ, ਜਿਸ ਮਨੁੱਖ ਉਤੇ ਮੇਰਾ ਮਾਲਕ ਮਿਹਰ ਕਰਦਾ ਹੈ ਉਸ ਨੂੰ ਗੁਰੂ ਦਾ ਉਪ-ਦੇਸ਼ ਸੁਣਾਂਦਾ ਹੈ; ਉਹ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਨਾਮ ਹੀ ਗਾਉਂਦਾ ਹੈ, ਨਾਮ ਹੀ ਉਸ ਨੂੰ ਆਖ਼ਰ (ਇਸ ਸਹਸੇ ਤੋਂ) ਛੁਡਾਂਦਾ ਹੈ । ੨ ।

ਪਉੜੀ ॥ ਜਿਨਾ ਹੁਕਮੁ ਮਨਾਇਓਨੁ ਤੇ ਪੂਰੇ ਸੰਸਾਰਿ ॥ ਸਾਹਿਬੁ ਸੇਵਨਿ ਆਪਣਾ ਪੂਰੈ ਸਬਦਿ ਵੀਚਾਰਿ ॥ ਹਰਿ ਕੀ ਸੇਵਾ ਚਾਕਰੀ ਸਚੈ ਸਬਦਿ ਪਿਆਰਿ ॥ ਹਰਿ ਕਾ ਮਹਲੁ ਤਿਨੀ ਪਾਇਆ ਜਿਨੁ ਹਉਮੈ ਵਿਚਹੁ ਮਾਰਿ ॥ ਨਾਨਕ ਗੁਰਮੁਖਿ ਮਿਲਿ ਰਹੇ ਜਪਿ ਹਰਿ ਨਾਮਾ ਉਰਧਾਰਿ ॥੨॥ [ਪੰਨਾ ੫੧੨]

ਪਦ ਅਰਥ :-ਮਨਾਇਓਨੁ-ਮਨਾਇਆ ਉਸ ਨੇ । ਪੂਰੇ-ਸਰਬ ਗੁਣ-ਸੰਪੂਰਣ । ਸਬਦਿ-ਸਬਦ ਵਿਚ । ਵੀਚਾਰਿ-ਵਿਚਾਰ ਕਰਨ ਨਾਲ । ਚਾਕਰ-ਸੇਵਾ । ਮਹਲੁ-ਘਰ, ਹਜ਼ੂਰੀ । ਉਟ-ਹਿਰਦਾ ।

ਅਰਥ :-ਉਹ ਮਨੁੱਖ ਜਗਤ ਵਿਚ ਪੂਰੇ ਭਾਂਡੇ ਹਨ ਜਿਨ੍ਹਾਂ ਤੋਂ ਪਰਮਾਤਮਾ (ਆਪਣਾ) ਹੁਕਮ ਮਨਾਂਦਾ ਹੈ, ਉਹ ਬੰਦੇ ਪੂਰੇ ਗੁਰੂ ਦੇ ਸ਼ਬਦ ਵਿਚ ਚਿੱਤ ਜੋੜ ਕੇ ਆਪਣੇ ਮਾਲਕ ਦੀ ਬੰਦਗੀ ਕਰਦੇ ਹਨ, ਪ੍ਰਭੂ ਦੀ ਬੰਦਗੀ ਹੋ ਹੀ ਤਾਂ ਸਕਦੀ ਹੈ ਜੇ ਸੱਚੇ ਸ਼ਬਦ ਵਿਚ ਪਿਆਰ ਪਾਈਏ, (ਲਫਜ਼ੀ-ਸੱਚੇ ਸ਼ਬਦ ਵਿਚ ਪਿਆਰ ਦੀ ਰਾਹੀਂ) । ਜੇ ਮਨੁੱਖ ਅੰਦਰੋਂ ਹਉਮੈ ਨੂੰ ਮਾਰਦੇ ਹਨ ਉਹਨਾਂ ਨੂੰ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ ।

ਹੇ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਪਰਮਾਤਮਾ ਦਾ ਨਾਮ ਹਿਰਦੇ ਵਿਚ ਪਰੋ ਕੇ ਤੇ ਨਾਮ ਜਪ ਕੇ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ।੧੦।

ਸਲੋਕੁ ਮ: ੩ ॥ ਗੁਰਮੁਖਿ ਧਿਆਨ ਸਹਜ ਧੁਨਿ ਉਪਜੈ ਸਚਿ ਨਾਮਿ ਚਿਤੁ ਲਾਇਆ ॥ ਗੁਰਮੁਖਿ ਅਨਦਿਨੁ ਰਹੈ ਰੰਗਿ ਰਾਤਾ ਹਰਿ ਕਾ ਨਾਮੁ ਮਨਿ ਭਾਇਆ ॥ ਗੁਰਮੁਖਿ ਹਰਿ ਵੇਖਹਿ ਗੁਰਮੁਖਿ ਹਰਿ ਬੋਲਹਿ ਗੁਰਮੁਖਿ ਹਰਿ ਸਹਜਿ ਰੰਗੁ ਲਾਇਆ ॥ ਨਾਨਕ ਗੁਰਮੁਖਿ ਗਿਆਨੁ ਪਰਾਪਤਿ ਹੋਵੈ ਤਿਮਰ ਅਗਿਆਨੁ ਅਧੇਰੁ ਚੁਕਾਇਆ ॥ ਜਿਸ ਨੋ ਕਰਮੁ ਹੋਵੈ ਧੁਰਿ ਪੂਰਾ ਤਿਨਿ ਗੁਰਮੁਖਿ ਹਰਿ ਨਾਮੁ ਧਿਆਇਆ ॥੧॥ [ਪੰਨਾ ੫੧੨]

ਪਦ ਅਰਥ :-ਧੁਨਿ-ਸੁਰ, ਰੋ । ਧਿਆਨ-ਜੁੜੀ ਹੋਈ ਸੁਰਤਿ । ਸਹਜ ਧੁਨਿ-ਸਹਜ ਦੀ ਧੁਨਿ, ਅਡੋਲਤਾ ਦੀ ਰੋ । ਧਿਆਨ ਧੁਨਿ-ਜੁੜੀ ਸੁਰਤਿ ਦੀ ਰੋ । ਸਹਜਿ-ਸਹਜ ਵਿਚ, ਅਡੋਲਤਾ ਵਿਚ । ਰੰਗੁ-ਪਿਆਰ । ਤਿਮਰੁ-ਹਨੇਰਾ । ਕਰਮੁ-ਬਖ਼ਸ਼ਸ਼ । ਧੁਰਿ-ਧੁਰੋਂ, ਰੱਬ ਵਲੋਂ । ਤਿਨਿ-ਉਸ ਨੇ । ਤਿਨਿ ਗੁਰਮੁਖਿ-ਉਸ ਗੁਰਮੁਖ ਨੇ ।

ਅਰਥ :-ਜੇ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ ਉਸ ਦੇ ਅੰਦਰ ਜੁੜੀ-ਸੁਰਤਿ ਤੇ ਅਡੋਲਤਾ ਦੀ ਰੋ ਚੱਲ ਪੈਂਦੀ ਹੈ, ਉਹ ਸੱਚੇ ਨਾਮ ਵਿਚ ਚਿੱਤ ਜੋੜੀ ਰੱਖਦਾ ਹੈ, ਹਰ ਵੇਲੇ ਪ੍ਰਭੂ ਦਾ ਨਾਮ ਉਸ ਨੂੰ ਮਨ ਵਿਚ ਮਿੱਠਾ ਲੱਗਦਾ ਹੈ ।

ਗੁਰਮੁਖ ਬੰਦੇ ਰੱਬ ਨੂੰ ਹੀ (ਹਰ ਥਾਂ) ਵੇਖਦੇ ਹਨ, ਰੱਬ ਦੀ ਸਿਫਤਿ ਹੀ (ਹਰ ਵੇਲੇ) ਉਚਾਰਦੇ ਹਨ, ਤੇ ਰੱਬੀ ਮੇਲ ਵਾਲੀ ਅਡੋਲਤਾ ਵਿਚ ਪਿਆਰ ਪਾਂਦੇ ਹਨ ।

ਹੇ ਨਾਨਕ ! ਗੁਰਮੁਖ ਨੂੰ ਉੱਚੀ ਸਮਝ ਪ੍ਰਾਪਤ ਹੁੰਦੀ ਹੈ, ਉਸ ਦਾ ਅਗਿਆਨ-ਰੂਪ ਘੁੱਪ ਹਨੇਰਾ ਦੂਰ ਹੋ ਜਾਂਦਾ ਹੈ; ਉਸੇ ਗੁਰਮੁਖ ਨੇ ਨਾਮ ਜਪਿਆ ਹੈ ਜਿਸ ਉਤੋਂ ਧੁਰੋਂ (ਕਰਤਾਰ ਵਲੋਂ) ਪੂਰੀ ਮਿਹਰ ਹੋਈ ਹੈ । ੧ ।

ਮ: ੩ ॥ ਸਤਿਗੁਰੁ ਜਿਨਾ ਨ ਸੇਵਿਓ ਸਬਦਿ ਨ ਲਗੇ ਪਿਆਰੁ ॥ ਸਹਜੇ ਨਾਮੁ ਨ ਧਿਆਇਆ ਕਿਤੁ ਆਇਆ ਸੰਸਾਰਿ ॥ ਫਿਰਿ ਫਿਰਿ ਜੂਨੀ ਪਾਈਐ ਵਿਸਟਾ ਸਦਾ ਖੁਆਰੁ ॥ ਕੂੜੈ ਲਾਲਚਿ ਲਗਿਆ ਨਾ ਉਰਵਾਰੁ ਨ ਪਾਰੁ ॥ ਨਾਨਕ ਗੁਰਮੁਖਿ ਉਬਰੇ ਜਿ ਆਪਿ ਮੇਲੇ ਕਰਤਾਰਿ ॥ ੨ ॥

[ਪੰਨਾ ੫੧੨]

ਪਦ ਅਰਥ:—ਕਿਤੁ—ਕਿਸ ਲਈ (ਨੋਟ ! 'ਕਿਤੁ' ਵਿਆਕਰਣ ਅਨੁਸਾਰ ਲਫਜ਼ 'ਕਿਸੁ' ਤੋਂ 'ਕਰਣ ਕਾਰਕ' ਹੈ, 'ਅਧਿਕਰਣ' ਵਿਚ ਭੀ ਇਹੀ ਰੂਪ ਹੁੰਦਾ ਹੈ, ਜਿਵੇਂ, 'ਇਸੁ' ਤੋਂ 'ਇਤੁ') । ਉਰਵਾਰੁ—ਉਰਲਾ ਬੰਨਾ । ਪਾਰੁ—ਪਾਰਲਾ ਪਾਸਾ । ਜਿ—ਜੋ । ਕਰਤਾਰਿ—ਕਰਤਾਰ ਨੇ ।

ਅਰਥ :—ਜਿਨ੍ਹਾਂ ਮਨੁੱਖਾਂ ਨੇ ਗੁਰੂ ਦਾ ਹੁਕਮ ਨਹੀਂ ਮੰਨਿਆ, ਜਿਨ੍ਹਾਂ ਦਾ ਗੁਰ-ਸ਼ਬਦ ਵਿਚ ਪਿਆਰ ਨਹੀਂ ਬਣਿਆ, ਜਿਨ੍ਹਾਂ ਸ਼ਾਂਤ-ਚਿੱਤ ਹੋ ਕੇ ਨਾਮ ਨਹੀਂ ਸਿਮਰਿਆ, ਉਹ ਜਗਤ ਵਿਚ ਕਾਹਦੇ ਲਈ ਆਏ ? ਅਜੇਹਾ ਬੰਦਾ ਮੁੜ ਮੁੜ ਜੂਨ ਵਿਚ ਪੈਂਦਾ ਹੈ, ਉਹ ਮਾਨੋਂ, ਮੈਲੇ ਵਿਚ ਪੈ ਕੇ ਦੁਖੀ ਹੋ ਰਿਹਾ ਹੈ ।

(ਗੁਰੂ ਤੇ ਪਰਮਾਤਮਾ ਨੂੰ ਵਿਸਾਰ ਕੇ) ਬੂਠੇ-ਲਾਲਚ ਵਿਚ ਫਸਿਆਂ (ਫਸੇ ਹੀ ਰਹੀਦਾ ਹੈ, ਕਿਉਂਕਿ ਇਸ ਲਾਲਚ ਦਾ) ਨਾਂਹ ਉਫਲਾ ਬੰਨਾ ਲੱਭਦਾ ਹੈ ਨਾਂਹ ਪਰਲਾ ਬੰਨਾ । ਹੇ ਨਾਨਕ ! ਜਿਨ੍ਹਾਂ ਗੁਰਮੁਖਾਂ ਨੂੰ ਕਰਤਾਰ ਨੇ ਆਪ (ਆਪਣੇ ਨਾਲ) ਜੋੜਿਆ ਹੈ ਉਹੀ ਇਸ (ਲਾਲਚ-ਰੂਪ ਸਮੁੰਦਰ) ਵਿਚੋਂ ਬਚ ਕੇ ਨਿਕਲਦੇ ਹਨ । ੨ ।

ਪਉੜੀ ॥ ਭਗਤ ਸਚੈ ਦਰਿ ਸੋਹਦੇ ਸਚੈ ਸਬਦਿ ਰਹਾਏ ॥ ਹਰਿ ਕੀ ਪ੍ਰੀਤਿ ਤਿਨ ਉਪਜੀ ਹਰਿ ਪ੍ਰੇਮ ਕਸਾਏ ॥ ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਰਸਨਾ ਹਰਿ ਰਸੁ ਪਿਆਏ ॥ ਸਫਲੁ ਜਨਮੁ ਜਿਨੀ ਗੁਰਮੁਖਿ ਜਾਤਾ ਹਰਿ ਜੀਉ ਰਿਦੈ ਵਸਾਏ ॥ ਬਾਝੁ ਗੁਰੂ ਫਿਰੈ ਬਿਲਲਾਦੀ ਦੂਜੈ ਭਾਇ ਖੁਆਏ ॥ ੧੧ ॥ [ਪੰਨਾ ੫੧੩]

ਪਦ ਅਰਥ :—ਰਹਾਏ—ਟਿਕਾਏ ਹੋਏ । ਪ੍ਰੇਮ ਕਸਾਏ—ਪ੍ਰੇਮ ਦੇ ਖਿੱਚੇ ਹੋਏ । ਦੂਜੈ ਭਾਇ—(ਰੱਬ ਤੋਂ ਬਿਨਾ) ਹੋਰ ਦੇ ਪਿਆਰ ਵਿਚ । ਖੁਆਏ—ਖੁੰਝੀ ਹੋਈ । ਦਰਿ—ਦਰ ਤੇ ।

ਅਰਥ :—ਬੰਦਗੀ ਕਰਨ ਵਾਲੇ ਸੱਚੇ ਪ੍ਰਭੂ ਦੀ ਹਜ਼ੂਰੀ ਵਿਚ ਸੋਭਦੇ ਹਨ, (ਪ੍ਰਭੂ ਦੀ ਹਜ਼ੂਰੀ ਵਿਚ ਉਹ) ਸੱਚੇ ਸਬਦ ਦੀ ਰਾਹੀਂ ਟਿਕੇ ਰਹਿੰਦੇ ਹਨ, ਉਹਨਾਂ ਦੇ ਅੰਦਰ ਪ੍ਰਭੂ ਦਾ ਪਿਆਰ ਪੈਦਾ ਹੁੰਦਾ ਹੈ, (ਉਹ) ਪ੍ਰਭੂ ਦੇ ਪਿਆਰ ਦੇ ਖਿੱਚੇ ਹੋਏ (ਹਨ), ਉਹ ਸਦਾ ਪ੍ਰਭੂ ਦੇ ਪਿਆਰ ਵਿਚ ਰਹਿੰਦੇ ਹਨ, ਪ੍ਰਭੂ ਦੇ ਰੰਗ ਵਿਚ ਰੱਤੇ ਰਹਿੰਦੇ ਹਨ ਤੇ ਜੀਭ ਨਾਲ ਪ੍ਰਭੂ ਦਾ ਨਾਮ-ਰਸ ਪੀਂਦੇ ਹਨ । ਜਿਨ੍ਹਾਂ ਨੇ ਗੁਰੂ ਦੇ ਸਨਮੁਖ ਹੋ ਕੇ ਰੱਬ ਨੂੰ ਪਛਾਣਿਆ ਹੈ ਤੇ ਹਿਰਦੇ ਵਿਚ ਵਸਾਇਆ ਹੈ ਉਹਨਾਂ ਦਾ ਜੰਮਣਾ ਮੁਥਾਰਿਕ ਹੈ ।

ਗੁਰੂ ਤੋਂ ਬਿਨਾ ਸ੍ਰਿਸ਼ਟੀ ਹੋਰ ਹੋਰ ਪਿਆਰ ਵਿਚ ਖੁੰਝੀ ਹੋਈ ਵਿਲਕਦੀ ਫਿਰਦੀ ਹੈ । ੧੧ ।

ਸਲੋਕੁ ਮਃ ੩ ॥ ਕਲਿਜੁਗ ਮਹਿ ਨਾਮੁ ਨਿਧਾਨੁ, ਭਗਤੀ ਖਟਿਆ,
ਹਰਿ ਉਤਮ ਪਦੁ ਪਾਇਆ ॥ ਸਤਿਗੁਰ ਸੇਵਿ ਹਰਿ ਨਾਮੁ ਮਨਿ ਵਸਾਇਆ

ਅਨਦਿਨੁ ਨਾਮੁ ਧਿਆਇਆ ॥ ਵਿਚੇ ਗਿ੍ਹ ਗੁਰਬਚਨਿ ਉਦਾਸੀ, ਹਉਮੈ
ਮੋਹੁ ਜਲਾਇਆ ॥ ਆਪਿ ਤਰਿਆ ਕੁਲ ਜਗਤੁ ਤਰਾਇਆ ਧੰਨੁ ਜਣੇਦੀ
ਮਾਇਆ ॥ ਐਸਾ ਸਤਿਗੁਰੁ ਸੋਈ ਪਾਏ ਜਿਸੁ ਧੁਰਿ ਮਸਤਕਿ ਹਰਿ ਲਿਖਿ
ਪਾਇਆ ॥ ਜਨ ਨਾਨਕ ਬਲਿਹਾਰੀ ਗੁਰ ਆਪਣੇ ਵਿਟਹੁ, ਜਿਨਿ ਭ੍ਰਮਿ
ਭੁਲਾ ਮਾਰਗਿ ਪਾਇਆ ॥ ੧ ॥ [ਪੰਨਾ ੫੧੩]

ਪਦ ਅਰਥ :—ਕਲਿ—ਬਗੜੇ, ਕਲੇਸ਼ । ਜੁਗ—ਸੰਸਾਰ, ਜੀਵਨ (ਵੇਖੋ, ਸਲੋਕ
੧ ਪਉੜੀ ੧੦ 'ਇਸੁ ਜੁਗ ਮਹਿ') । ਭਗਤੀ—ਭਗਤੀ ਦੀ ਰਾਹੀਂ (ਨੋਟ : 'ਭਗਤਾਂ
ਨੇ, ਅਰਥ ਫਬਦਾ ਨਹੀਂ, ਪਹਿਲੀਆਂ ਚਹੁੰਆਂ ਤੁਕਾਂ ਵਿਚ ਕਿਸੇ ਇਕ ਬੰਦੇ ਦਾ ਜ਼ਿਕਰ
ਹੈ, ਬਹੁਤਿਆਂ ਦਾ ਨਹੀਂ) । ਕੁਲ—ਸਾਰਾ । ਜਣੇਦੀ—ਜੰਮਣ ਵਾਲੀ । ਮਸਤਕਿ—ਮੱਥੇ
ਤੇ । ਵਿਟਹੁ—ਤੋਂ । ਭ੍ਰਮਿ—ਭੁਲੇਖੇ ਵਿਚ । ਮਾਰਗਿ—ਰਸਤੇ ਤੇ ।

ਅਰਥ :—ਇਸ ਝੰਬੇਲਿਆਂ-ਭਰੇ ਜਗਤ ਵਿਚ ਪਰਮਾਤਮਾ ਦਾ ਨਾਮ (ਹੀ)
ਖ਼ਜ਼ਾਨਾ ਹੈ, ਜਿਸ ਨੇ ਬੰਦਗੀ ਕਰ ਕੇ (ਇਹ ਖ਼ਜ਼ਾਨਾ) ਖੱਟ ਲਿਆ ਹੈ ਉਸ ਨੇ ਪ੍ਰਭੂ
(ਦਾ ਮੇਲ-ਰੂਪ) ਉੱਚਾ ਦਰਜਾ ਪਾ ਲਿਆ ਹੈ, ਗੁਰੂ ਦੇ ਹੁਕਮ ਵਿਚ ਤੁਰ ਕੇ ਉਸ ਨੇ
ਪ੍ਰਭੂ ਦਾ ਨਾਮ ਆਪਣੇ ਮਨ ਵਿਚ ਵਸਾਇਆ ਹੈ ਤੇ ਹਰ ਵੇਲੇ ਨਾਮ ਸਿਮਰਿਆ ਹੈ,
ਸਤਿਗੁਰੂ ਦੇ ਬਚਨ ਵਿਚ (ਤੁਰ ਕੇ) ਉਹ ਗਿ੍ਹਹਸਤ ਵਿਚ ਹੀ ਉਦਾਸੀ ਹੈ (ਕਿਉਂਕਿ)
ਉਸ ਨੇ ਹਉਮੈ ਤੇ ਮੋਹ ਸਾੜ ਦਿੱਤਾ ਹੈ, ਉਹ (ਇਸ ਝੰਬੇਲਿਆਂ-ਭਰੇ ਸੰਸਾਰ-ਸਮੁੰਦਰ
ਤੋਂ) ਆਪ ਲੰਘ ਗਿਆ ਹੈ, ਸਾਰੇ ਜਗਤ ਨੂੰ ਭੀ ਲੰਘਾਂਦਾ ਹੈ, ਧੰਨ ਹੈ ਉਸ ਦੀ ਜੰਮਣ
ਵਾਲੀ ਮਾਂ !

ਇਹੋ ਜਿਹਾ ਗੁਰੂ (ਜਿਸ ਨੂੰ ਮਿਲ ਕੇ ਮਨੁੱਖ 'ਆਪਿ ਤਰਿਆ ਕੁਲ ਜਗਤੁ
ਤਰਾਇਆ') ਉਸੇ ਬੰਦੇ ਨੂੰ ਮਿਲਦਾ ਹੈ ਜਿਸ ਦੇ ਮੱਥੇ ਤੇ ਧੁਰੋਂ ਕਰਤਾਰ ਨੇ (ਬੰਦਗੀ
ਕਰਨ ਦਾ ਲੇਖ) ਲਿਖ ਕੇ ਰੱਖ ਦਿੱਤਾ ਹੈ । ਹੇ ਦਾਸ ਨਾਨਕ ! (ਆਖ—) ਮੈਂ ਆਪਣੇ
ਗੁਰੂ ਤੋਂ ਸਦਕੇ ਹਾਂ ਜਿਸ ਨੇ ਮੈਨੂੰ ਭੁਲੇਖੇ ਵਿਚ ਭੁੱਲੇ ਨੂੰ ਰਾਹ ਪਾਇਆ ਹੈ । ੧ ।

ਮ: ੩ ॥ ਤ੍ਰੈਗੁਣ ਮਾਇਆ ਵੇਖਿ ਭੁਲੇ, ਜਿਉ ਦੇਖਿ ਦੀਪਕਿ ਪਤੰਗ
ਪਚਾਇਆ ॥ ਪੰਡਿਤ ਭੁਲਿ ਭੁਲਿ ਮਾਇਆ ਵੇਖਹਿ ਦਿਖਾ ਕਿਨੈ ਕਿਹੁ
ਆਣਿ ਚੜਾਇਆ ॥ ਦੂਜੈ ਭਾਇ ਪੜਹਿ ਨਿਤ ਬਿਖਿਆ ਨਾਵਹੁ ਦਯਿ
ਖੁਆਇਆ ॥ ਜੋਗੀ ਜੰਗਮ ਸੰਨਿਆਸੀ ਭੁਲੇ ਓਨਾ ਅਹੰਕਾਰੁ ਬਹੁ ਗਰਬੁ
ਵਧਾਇਆ ॥ ਛਾਦਨੁ ਭੋਜਨੁ ਨ ਲੈਹੀ ਸਤ ਭਿਖਿਆ ਮਨ ਹਠਿ ਜਨਮੁ
ਗਵਾਇਆ ॥ ਏਤੜਿਆ ਵਿਟਹੁ ਸੋ ਜਨੁ ਸਮਧਾ ਜਿਨਿ ਗੁਰਮੁਖਿ ਨਾਮੁ

ਧਿਆਇਆ ॥ ਜਨ ਨਾਨਕ ਕਿਸ ਨੇ ਆਖਿ ਸੁਣਾਈਐ ਜਾ ਕਰਦੇ ਸਭਿ
ਕਰਾਇਆ ॥ ੨ ॥ [ਪੰਨਾ ੫੧੩]

ਪਦ ਅਰਥ :—ਦੀਪਕ—ਦੀਵੇ ਉਤੇ । ਪਤੰਗ—ਭੰਬਟ । ਦਿਖਾ—ਦੇਖੀਏ । ਕਿਹੁ—
ਕੁਝ । ਆਣਿ—ਲਿਆ ਕੇ । ਦੂਜੈ ਭਾਇ—ਮਾਇਆ ਦੇ ਪਿਆਰ ਵਿਚ । ਬਿਖਿਆ—
ਮਾਇਆ । ਦਯਿ—ਪਰਮਾਤਮਾ ਨੇ ('ਦਯ' ਨੇ) । ਸੰਗਮ—ਸ਼ਿਵ ਦੇ ਉਪਾਸ਼ਕ ਜੋ ਸਿਰ
ਤੇ ਮੋਰਾਂ ਦੇ ਖੰਭ ਰੱਖਦੇ ਹਨ ਤੇ ਟੱਲੀਆਂ ਵਜਾਂਦੇ ਮੰਗਦੇ ਫਿਰਦੇ ਹਨ । ਗਰਬੁ—
ਅਹੰਕਾਰ । ਛਾਦਨੁ—ਕੱਪੜਾ । ਸਤ ਭਿਖਿਆ—ਸਰਧਾ ਨਾਲ ਦਿੱਤੀ ਭਿੱਛਿਆ । ਨ
ਲੈਹੀ—ਨਹੀਂ ਲੈਂਦੇ । ਸਮਧਾ—ਸਮਾਧੀ ਵਾਲਾ, ਟਿਕੇ ਹੋਏ ਮਨ ਵਾਲਾ, ਪੂਰਨ
ਅਵਸਥਾ ਵਾਲਾ ।

ਅਰਥ :—(ਸਾਰੇ ਜੀਵ, ਕੀਹ ਵਿਦਵਾਨ ਤੇ ਕੀਹ ਤਿਆਗੀ) ਤ੍ਰੈਗੁਣੀ ਮਾਇਆ
ਨੂੰ ਵੇਖ ਕੇ (ਜੀਵਨ ਦੇ ਸਹੀ ਰਸਤੇ ਤੋਂ) ਖੁੰਝ ਰਹੇ ਹਨ (ਤੇ ਦੁਖੀ ਹੋ ਰਹੇ ਹਨ) ਜਿਵੇਂ
ਭੰਬਟ (ਦੀਵੇ ਨੂੰ) ਵੇਖ ਕੇ ਦੀਵੇ ਉਤੇ ਸੜਦੇ ਹਨ; ਪੰਡਿਤ (ਉੱਥ ਤਾਂ ਹੋਰਨਾਂ ਨੂੰ ਕਥਾ
ਸੁਣਾਂਦੇ ਹਨ, ਪਰ) ਮੁੜ ਮੁੜ ਖੁੰਝ ਕੇ ਮਾਇਆ ਵਲ ਹੀ ਤੱਕਦੇ ਹਨ ਕਿ ਵੇਖੀਏ ਕਿਸੇ
ਨੇ ਕੁਝ ਲਿਆ ਕੇ ਭੇਟਾ ਰੱਖੀ ਹੈ (ਜਾਂ ਨਹੀਂ), ਸੋ ਮਾਇਆ ਦੇ ਪਿਆਰ ਵਿਚ ਉਹ
(ਅਸਲ ਵਿਚ) ਸਦਾ ਮਾਇਆ (ਦੀ ਸੰਥਾ ਹੀ) ਪੜ੍ਹਦੇ ਹਨ, ਪਰਮਾਤਮਾ ਨੇ ਉਹਨਾਂ ਨੂੰ
(ਆਪਣੇ) ਨਾਮ ਵਲੋਂ ਖੁੰਝਾ ਦਿੱਤਾ ਹੈ ।

ਜੋਗੀ ਜੰਗਮ ਤੇ ਸੰਨਿਆਸੀ (ਆਪਣੇ ਵਲੋਂ ਤਿਆਗੀ ਬਣੇ ਹੋਏ ਹਨ, ਪਰ
ਇਹ ਭੀ ਜੀਵਨ ਦੇ ਰਾਹ ਤੋਂ) ਖੁੰਝੇ ਹੋਏ ਹਨ (ਕਿਉਂਕਿ ਇਕ ਤਾਂ ਆਪਣੇ 'ਤਿਆਗ'
ਦਾ ਹੀ) ਇਹਨਾਂ ਦੇ ਮਾਣਨੇ ਅਹੰਕਾਰ ਨੂੰ ਵਧਾਇਆ ਹੋਇਆ ਹੈ, (ਦੂਜੇ, ਗ੍ਰਿਹਸਤੀਆਂ
ਪਾਸੋਂ ਆਦਰ ਸਰਧਾ ਨਾਲ ਮਿਲਿਆ ਕੱਪੜਾ ਤੇ ਭੋਜਨ-ਰੂਪ ਭਿੱਛਿਆ ਨਹੀਂ ਲੈਂਦੇ
(ਭਾਵ, ਬੋੜੀ ਚੀਜ਼ ਮਿਲਣ ਤੇ ਉਹਨਾਂ ਨੂੰ ਘੂਰਦੇ ਹਨ ; ਸੋ, ਇਹਨਾਂ ਭੀ) ਮਨ ਦੇ ਹਠ
ਨਾਲ (ਇਸ ਧਾਰੇ ਹੋਏ 'ਤਿਆਗ' ਦੇ ਕਾਰਣ) ਆਪਣੀ ਜ਼ਿੰਦਗੀ ਅਜਾਈਂ ਗਵਾਈ ਹੈ ।

ਇਹਨਾਂ ਸਾਰਿਆਂ ਵਿਚੋਂ ਉਹ ਮਨੁੱਖ ਪੂਰਨ ਅਵਸਥਾ ਵਾਲਾ ਹੈ ਜਿਸ ਨੇ
ਸਨਮੁਖ ਹੋ ਕੇ ਨਾਮ ਸਿਮਰਿਆ ਹੈ । ਪਰ, ਹੇ ਦਾਸ ! (ਇਸ ਤ੍ਰੈਗੁਣੀ ਮਾਇਆ ਦੇ ਹੱਥੋਂ)
ਹੋਰ ਕਿਸ ਅੱਗੇ ਪੁਕਾਰ ਕਰੀਏ ? ਸਾਰੇ ਪ੍ਰਭੂ ਦੇ ਪ੍ਰੇਰੇ ਹੋਏ ਹੀ ਕਾਰ ਕਰ ਰਹੇ ਹਨ, (ਸੋ,
ਇਸ ਮਾਇਆ ਤੋਂ ਬਚਣ ਲਈ ਪ੍ਰਭੂ ਅੱਗੇ ਹੀ ਕੀਤੀ ਅਰਦਾਸ ਸਹੈਤਾ ਕਰਦੀ ਹੈ) । ੨।

ਪਉੜੀ ॥ ਮਾਇਆ ਮੋਹੁ ਪਰੇਤੁ ਹੈ ਕਾਮੁ ਕ੍ਰੋਧੁ ਅਹੰਕਾਰਾ ॥ ਏਹ ਜਮ
ਕੀ ਸਿਰਕਾਰ ਹੈ ਏਨਾ ਉਪਰਿ ਜਮ ਕਾ ਡੰਡੁ ਕਰਾਰਾ ॥ ਮਨਮੁਖ ਜਮ
ਮਗਿ ਪਾਈਅਨਿ ਜਿਨੁ ਦੂਜਾ ਭਾਉ ਪਿਆਰਾ ॥ ਜਮਪੁਰਿ ਬਧੇ ਮਾਰੀਅਨਿ

ਕੋ ਸੁਣੈ ਨਾ ਪੁਕਾਰਾ ॥ ਜਿਸ ਨੋ ਕ੍ਰਿਪਾ ਕਰੇ ਤਿਸੁ ਗੁਰੁ ਮਿਲੈ, ਗੁਰਮੁਖਿ
ਨਿਸਤਾਰਾ ॥੧੨॥ [ਪੰਨਾ ੫੧੩]

ਪਦ ਅਰਥ :—ਪਰੇਤੁ—ਭੂਤ । ਏਹ—ਇਹ ਮੋਹ ਕਾਮ ਕ੍ਰੋਧ ਆਦਿਕ ਸਾਰੇ ।
ਡੰਡੁ—ਡੰਡਾ । ਕਰਾਰਾ—ਕਰੜਾ । ਮਗਿ—ਰਸਤੇ ਤੇ । ਸਿਰਕਾਰ—ਰਈਅਤ । ਪਾਈਅਨ—
ਪਾਏ ਜਾਂਦੇ ਹਨ । ਜਮਪੁਰਿ—ਜਮ ਦੇ ਸ਼ਹਿਰ ਵਿਚ । ਮਾਰੀਅਨ—ਮਾਰੀਦੇ ਹਨ ।

ਅਰਥ :—ਮਾਇਆ ਦਾ ਮੋਹ, ਕਾਮ, ਕ੍ਰੋਧ ਤੇ ਅਹੰਕਾਰ (ਇਹ, ਮਾਨੋ) ਭੂਤ ਹਨ; ਇਹ ਸਾਰੇ ਜਮਰਾਜ ਦੀ ਰਈਅਤ ਹਨ, ਇਹਨਾਂ ਉੱਤੇ ਜਮਰਾਜ ਦਾ ਜੋਰ ਚੱਲਦਾ ਹੈ । ਆਪਣੇ ਮਨ ਦੇ ਪਿਛੇ ਤੁਰਨ ਵਾਲੇ ਬੰਦੇ ਜਿਨ੍ਹਾਂ ਨੂੰ ਮਾਇਆ ਦਾ ਪਿਆਰ ਮਿੱਠਾ ਲੱਗਦਾ ਹੈ ਜਮ-ਰਾਜ ਦੇ ਰਾਹ ਤੇ ਪਾਏ ਜਾਂਦੇ ਹਨ (ਭਾਵ, ਉਹ ਜਮ ਦੀ ਰਈਅਤ ਕਾਮਾਦਿਕਾਂ ਦੇ ਵੱਸ ਪੈ ਜਾਂਦੇ ਹਨ), ਉਹ ਮਨਮੁਖ ਜਮ-ਪੁਰੀ ਵਿਚ ਬੱਝੇ ਹੋਏ (ਭਾਵ, ਜਮ ਦੀ ਰਈਅਤ ਕਾਮਾਦਿਕਾਂ ਦੇ ਵੱਸ ਵਿਚ ਪਏ ਹੋਏ) ਮਾਰੀਦੇ ਹਨ (ਦੁਖੀ ਹੁੰਦੇ ਹਨ), ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਇਹਨਾਂ ਕਾਮਾਦਿਕਾਂ ਦੇ ਪੰਜੇ ਤੋਂ ਕੋਈ ਉਹਨਾਂ ਨੂੰ ਛੁਡਾ ਨਹੀਂ ਸਕਦਾ) ।

ਜਿਸ ਮਨੁੱਖ ਤੇ ਪ੍ਰਭੂ ਆਪ ਮਿਹਰ ਕਰੇ ਉਸ ਨੂੰ ਗੁਰੂ ਮਿਲਦਾ ਹੈ, ਗੁਰੂ ਦੀ ਰਾਹੀਂ (ਇਹਨਾਂ ਭੂਤਾਂ ਤੋਂ) ਛੁਟਕਾਰਾ ਹੁੰਦਾ ਹੈ । ੧੨ ।

ਸਲੋਕੁ ਮ: ੩ ॥ ਹਉਮੈ ਮਮਤਾ ਮੋਹਣੀ ਮਨਮੁਖਾ ਨੋ ਗਈ ਖਾਇ ॥
ਜੇ ਮੋਹਿ ਦੂਜੈ ਚਿਤੁ ਲਾਇਦੇ ਤਿਨ੍ਹਾ ਵਿਆਪਿ ਰਹੀ ਲਪਟਾਇ ॥ ਗੁਰ ਕੈ
ਸਬਦਿ ਪਰਜਾਲੀਐ ਤਾ ਏਹ ਵਿਚਹੁ ਜਾਇ ॥ ਤਨੁ ਮਨੁ ਹੋਵੈ ਉਜਲਾ ਨਾਮੁ
ਵਸੈ ਮਨਿ ਆਇ ॥ ਨਾਨਕ ਮਾਇਆ ਕਾ ਮਾਰਣੁ ਹਰਿ ਨਾਮੁ ਹੈ, ਗੁਰਮੁਖਿ
ਪਾਇਆ ਜਾਇ ॥ ੧ ॥ [ਪੰਨਾ ੫੧੩]

ਪਦ ਅਰਥ :—ਮਮਤਾ—(ਮਮ—ਮੇਰੀ । ਮਮਤਾ—ਇਹ ਖਿਆਲ ਕਿ ਫਲਾਣੀ ਚੀਜ਼ ਮੇਰੀ ਬਣ ਜਾਏ ਜਾਂ ਮੇਰੀ ਹੈ) ਅਪਣੱਤ । ਮੋਹਣੀ—ਮੋਹ ਲੈਣ ਵਾਲੀ, ਠਗਣੀ, ਚੁੜੇਲ । ਲਪਟਾਇ—ਚੰਬੜ ਕੇ । ਪਰਜਾਲੀਐ—ਚੰਗੀ ਤਰ੍ਹਾਂ ਸਾੜੀਦੀ ਹੈ । ਮਾਰਣੁ—(ਸੰਖੀਏ ਆਦਿਕ ਜ਼ਹਿਰ ਨੂੰ) ਕੁਸ਼ਤਾ ਕਰਨ ਵਾਲੀ ਬੂਟੀ ।

ਅਰਥ :—ਹਉਮੈ ਤੇ ਅਪਣੱਤ (ਸਰੂਪ ਵਾਲੀ ਮਾਇਆ, ਮਾਨੋ) ਚੁੜੇਲ ਹੈ ਜੋ ਆਪ-ਹੁਦਰਿਆਂ ਨੂੰ ਹੜੱਪ ਕਰ ਜਾਂਦੀ ਹੈ, ਜੋ ਮਨੁੱਖ (ਰੱਬ ਨੂੰ ਛੱਡ ਕਿਸੇ) ਹੋਰ ਦੇ ਮੋਹ ਵਿਚ ਚਿੱਤ ਜੋੜਦੇ ਹਨ ਉਹਨਾਂ ਨੂੰ ਚੰਬੜ ਕੇ ਆਪਣੇ ਵੱਸ ਵਿਚ ਕਰ ਲੈਂਦੀ ਹੈ । ਜੇ ਗੁਰੂ ਦੇ ਸ਼ਬਦ ਨਾਲ ਇਸ ਨੂੰ ਚੰਗੀ ਤਰ੍ਹਾਂ ਸਾੜੀਏ (ਜਿਵੇਂ, ਚੰਬੜੇ ਹੋਏ ਭੂਤਾਂ ਚੁੜੇਲਾਂ ਨੂੰ

ਮਾਂਦਰੀ ਲੋਕ ਅੱਗ ਨਾਲ ਸਾੜਨ ਦਾ ਡਰਾਵਾ ਦੇਂਦੇ ਸੁਣੀਓ ਹਨ) ਤਾਂ ਇਹ ਅੰਦਰੋਂ ਨਿਕਲਦੀ ਹੈ ; ਸਰੀਰ ਤੇ ਮਨ ਸੁਅੱਛ ਹੋ ਜਾਂਦਾ ਹੈ ; ਪ੍ਰਭੂ ਦਾ ਨਾਮ ਮਨ ਵਿਚ ਆ ਵੱਸਦਾ ਹੈ ।

ਹੇ ਨਾਨਕ ! ਇਸ ਮਾਇਆ (ਸੰਖੀਏ ਨੂੰ ਕੁਸ਼ਤਾ ਕਰਨ) ਦੀ ਬੂਟੀ ਇੱਕ ਹਰਿ-ਨਾਮ ਹੀ ਹੈ ਜੋ ਗੁਰੂ ਤੋਂ ਹੀ ਮਿਲ ਸਕਦਾ ਹੈ । ੧ ।

ਮ: ੩ ॥ ਇਹੁ ਮਨੁ ਕੇਤੜਿਆ ਜੁਗ ਭਰਮਿਆ / ਥਿਰੁ ਰਹੈ ਨ ਆਵੈ ਜਾਇ ॥ ਹਰਿ ਭਾਣਾ ਤਾ ਭਰਮਾਇਅਨੁ ਕਰਿ ਪਰਪੰਚੁ ਖੇਲੁ ਉਪਾਇ ॥ ਜਾ ਹਰਿ ਬਖਸੇ ਤਾ ਗੁਰੁ ਮਿਲੈ ਅਸਥਿਰੁ ਰਹੈ ਸਮਾਇ ॥ ਨਾਨਕ ਮਨ ਹੀ ਤੇ ਮਨੁ ਮਾਨਿਆ ਨਾ ਕਿਛੁ ਮਰੈ ਨ ਜਾਇ ॥ ੨ ॥ [ਪੰਨਾ ੫੧੩]

ਪਦ ਅਰਥ :-ਕੇਤੜਿਆ ਜੁਗ-ਕਈ ਜੁਗ, ਬਹੁਤ ਲੰਮਾ ਅਰਸਾ । ਹਰਿ ਭਾਣਾ -ਪ੍ਰਭੂ ਦੀ ਰਜ਼ਾ ਵਿਚ । ਭਰਮਾਇਅਨੁ-ਭਰਮਾਇਆ ਉਸ (ਪ੍ਰਭੂ) ਨੇ । ਪਰਪੰਚੁ-ਠੱਗਣ ਵਾਲਾ (ਸੰ: ਪ੍ਰਪੰਚ, ਇਹ ਦਿੱਸਦਾ ਜਗਤ ਜੋ ਕਈ ਰੰਗਾਂ ਵਾਲਾ ਹੈ ਤੇ ਭੁਲੇਖੇ ਵਿਚ ਪਾਂਦਾ ਹੈ) । ਜਾਇ-ਜੰਮਦਾ ਹੈ ।

ਅਰਥ :- (ਮਨੁੱਖ ਦਾ) ਇਹ ਮਨ ਕਈ ਜੁਗ ਭਟਕਦਾ ਰਹਿੰਦਾ ਹੈ (ਪਰਮਾਤਮਾ ਵਿਚ) ਟਿਕਦਾ ਨਹੀਂ ਤੇ ਜੰਮਦਾ ਮਰਦਾ ਰਹਿੰਦਾ ਹੈ ; ਪਰ ਇਹ ਗੱਲ ਪ੍ਰਭੂ ਨੂੰ (ਏਸੇ ਤਰ੍ਹਾਂ) ਭਾਉਂਦੀ ਹੈ ਕਿ ਉਸ ਨੇ ਇਹ ਠੱਗਣ ਵਾਲੀ (ਜਗਤ-ਰੂਪ) ਖੇਡ ਬਣਾ ਕੇ (ਜੀਵਾਂ ਨੂੰ ਇਸ ਵਿਚ) ਭਰਮਾਇਆ ਹੋਇਆ ਹੈ ।

ਜਦੋਂ ਪ੍ਰਭੂ (ਆਪ) ਮਿਹਰ ਕਰਦਾ ਹੈ ਤਾਂ (ਜੀਵ ਨੂੰ) ਗੁਰੂ ਮਿਲਦਾ ਹੈ, (ਫਿਰ) ਇਹ (ਪ੍ਰਭੂ ਵਿਚ) ਜੁੜ ਕੇ ਟਿਕਿਆ ਰਹਿੰਦਾ ਹੈ ; (ਇਸ ਤਰ੍ਹਾਂ) ਹੇ ਨਾਨਕ ! ਮਨ ਅੰਦਰੋਂ ਹੀ (ਪ੍ਰਭੂ-ਨਾਮ ਵਿਚ) ਪਤੀਜ ਜਾਂਦਾ ਹੈ, ਫਿਰ ਇਸ ਦਾ ਨਾਂਹ ਕੁਝ ਮਰਦਾ ਹੈ ਨਾਂਹ ਜੰਮਦਾ ਹੈ । ੨ ।

ਪਉੜੀ ॥ ਕਾਇਆ ਕੋਟੁ ਅਪਾਰੁ ਹੈ ਮਿਲਣਾ ਸੰਜੋਗੀ ॥ ਕਾਇਆ ਅੰਦਰਿ ਆਪਿ ਵਸਿ ਰਹਿਆ ਆਪੇ ਰਸ ਭੋਗੀ ॥ ਆਪਿ ਅਤੀਤੁ ਅਲਿਪਤੁ ਹੈ ਨਿਰਜੋਗੁ ਹਰਿ ਜੋਗੀ ॥ ਜੋ ਤਿਸੁ ਭਾਵੈ ਸੋ ਕਰੇ ਹਰਿ ਕਰੇ ਸੁ ਹੋਗੀ ॥ ਹਰਿ ਗੁਰਮੁਖਿ ਨਾਮੁ ਧਿਆਈਐ ਲਹਿ ਜਾਹਿ ਵਿਜੋਗੀ ॥ ੧੩ ॥ [੫੧੪]

ਪਦ ਅਰਥ :-ਕਾਇਆ-ਮਨੁੱਖਾ ਸਰੀਰ । ਅਤੀਤੁ-ਵਿਰਕਤ । ਅਲਿਪਤੁ-ਜਿਸ ਉਤੇ (ਮਾਇਆ ਦਾ) ਅਸਰ ਨਾ ਹੋ ਸਕੇ । ਨਿਰਜੋਗੁ-ਨਿਰਬੰਧ, ਮੁਕਤ, ਅਨ-ਜੁੜਿਆ । ਵਿਜੋਗੀ-ਵਿਛੋੜੇ, ਵਿਜੋਗ ।

ਅਰਥ :-ਮਨੁੱਖ-ਸਰੀਰ (ਮਾਨੋ,) ਇਕ ਵਡਾ ਕਿਲ੍ਹਾ ਹੈ ਜੋ ਮਨੁੱਖ ਨੂੰ ਭਾਗਾਂ ਨਾਲ ਮਿਲਦਾ ਹੈ, ਇਸ ਸਰੀਰ ਵਿਚ ਪ੍ਰਭੂ ਆਪ ਵੱਸ ਰਿਹਾ ਹੈ ਤੇ (ਕਿਤੇ ਤਾਂ) ਰਸ ਭੋਗ ਰਿਹਾ ਹੈ, (ਕਿਤੇ) ਆਪ ਜੋਗੀ ਪ੍ਰਭੂ ਵਿਰੱਕਤ ਹੈ, ਮਾਇਆ ਦੇ ਅਸਰ ਤੋਂ ਪਰੇ ਹੈ ਤੇ ਅਨ-ਜੁੜਿਆ ਹੈ। ਜੋ ਉਸ ਨੂੰ ਚੰਗਾ ਲੱਗਦਾ ਹੈ ਉਹੀ ਕਰਦਾ ਹੈ, ਜੋ ਕੁਝ ਪ੍ਰਭੂ ਕਰਦਾ ਹੈ ਉਹੀ ਹੁੰਦਾ ਹੈ (ਜੀਵਾਂ ਨੂੰ 'ਰਸ ਭੋਗੀ' ਬਨਾਣ ਵਾਲਾ ਭੀ ਆਪ ਹੈ ਤੇ 'ਅਤੀਤੁ ਅਲਿਪਤੁ' ਬਨਾਣ ਵਾਲਾ ਭੀ ਅ. ੫)।

ਜੇ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਮਾਇਕ ਰਸ-ਰੂਪ) ਸਾਰੇ ਵਿਛੋੜੇ (ਭਾਵ, ਪ੍ਰਭੂ ਤੋਂ ਵਿਛੋੜੇ ਦਾ ਮੂਲ) ਦੂਰ ਹੋ ਜਾਂਦੇ ਹਨ। ੧੩।

ਸਲੋਕ ਮ: ੩ ॥ ਵਾਹੁ ਵਾਹੁ ਆਪਿ ਅਖਾਇਦਾ ਗੁਰ ਸਬਦੀ ਸਚੁ ਸੋਇ ॥ ਵਾਹੁ ਵਾਹੁ ਸਿਫਤਿ ਸਾਲਾਹ ਹੈ ਗੁਰਮੁਖਿ ਬੂਝੈ ਕੋਇ ॥ ਵਾਹੁ ਵਾਹੁ ਬਾਣੀ ਸਚੁ ਹੈ ਸਚਿ ਮਿਲਾਵਾ ਹੋਇ ॥ ਨਾਨਕ ਵਾਹੁ ਵਾਹੁ ਕਰਤਿਆ ਪ੍ਰਭੁ ਪਾਇਆ ਕਰਮਿ ਪਰਾਪਤਿ ਹੋਇ ॥ ੧ ॥ [ਪੰਨਾ ੫੧੬]

ਪਦ ਅਰਥ :-ਵਾਹੁ ਵਾਹੁ—[ਜਦੋਂ ਅਸੀਂ ਕਦੇ ਕੋਈ ਬਹੁਤ ਅਚਰਜ਼ ਨਜ਼ਾਰਾ ਵੇਖਦੇ ਹਾਂ, ਕੋਈ ਬੜਾ ਹੀ ਸੁੰਦਰ ਖ਼ਿਆਲ ਸੁਣਦੇ ਹਾਂ ਤਾਂ ਮਸਤ ਜਿਹੇ ਹੋ ਕੇ 'ਵਾਹੁ ਵਾਹੁ' ਆਖਦੇ ਹਾਂ; ਮਾਨੋ, ਅਸੀਂ ਉਸ ਨਜ਼ਾਰੇ ਜਾਂ ਖ਼ਿਆਲ ਦੀ 'ਸਿਫਤਿ' ਕਰਦੇ ਹਾਂ। ਸੋ 'ਵਾਹੁ ਵਾਹੁ' ਆਖਣਾ ਇਕ ਤਰ੍ਹਾਂ 'ਸਿਫਤਿ ਸਾਲਾਹ' ਕਰਨਾ ਹੈ, ਪਰ ਨਾਲ ਹੀ ਇਹ ਭਾਵ ਭੀ ਹੁੰਦਾ ਹੈ ਕਿ ਇਸ ਦੀ ਸਿਫਤਿ ਲਈ ਅਸਾਡੇ ਪਾਸ ਢੁਕਵੇਂ ਲਫਜ਼ ਨਹੀਂ ਹਨ। ਲਫਜ਼ 'ਵਾਹੁ' ਨੂੰ ਲਫਜ਼ 'ਵਾਹਿਗੁਰੂ' ਦਾ ਸੰਖੇਪ ਆਖਣਾ ਗਲਤ ਹੈ, ਇਹ ਖ਼ਿਆਲ ਲਫਜ਼ 'ਵਾਹਿਗੁਰੂ' ਦੇ ਥਾਂ 'ਵਾਹੁਗੁਰੂ' ਬਨਾਣ ਲਈ ਟਪਲਾ ਲਾਣ ਵਾਸਤੇ ਸਹਾਈ ਹੁੰਦਾ ਹੈ। ਲਫਜ਼ 'ਗੁਰੂ' ਤੇ 'ਵਾਹਿ' ਦੋਹਾਂ ਦੇ ਵਖੋ ਵਖਰੇ ਅਰਥ ਹਨ] ਸਿਫਤਿ ਸਾਲਾਹ। ਵਾਹੁ ਵਾਹੁ ਬਾਣੀ—ਸਿਫਤਿ ਸਾਲਾਹ ਦੀ ਬਾਣੀ। ਸਚੁ ਹੈ—ਪ੍ਰਭੂ ਦਾ ਰੂਪ ਹੈ।

ਅਰਥ :-ਕੋਈ (ਵਿਰਲਾ) ਗੁਰਮੁਖ ਸਮਝਦਾ ਹੈ ਕਿ 'ਵਾਹ ਵਾਹ' ਆਖਣਾ ਪਰਮਾਤਮਾ ਦੀ ਸਿਫਤਿ ਸਾਲਾਹ ਕਰਨੀ ਹੈ, ਉਹ ਸੱਚਾ ਪ੍ਰਭੂ ਆਪ ਹੀ ਸਤਿਗੁਰੂ ਦੇ ਸ਼ਬਦ ਦੀ ਰਾਹੀਂ (ਮਨੁੱਖ ਪਾਸੋਂ) 'ਵਾਹੁ ਵਾਹੁ' ਅਖਵਾਂਦਾ ਹੈ (ਭਾਵ, ਸਿਫਤਿ ਸਾਲਾਹ ਕਰਾਂਦਾ ਹੈ) ਪਰਮਾਤਮਾ ਦੀ ਸਿਫਤਿ ਸਾਲਾਹ ਦੀ ਬਾਣੀ ਪਰਮਾਤਮਾ ਦਾ ਰੂਪ ਹੈ, (ਇਸ ਨਾਲ) ਪਰਮਾਤਮਾ ਵਿਚ ਮੇਲ ਹੁੰਦਾ ਹੈ।

ਹੇ ਨਾਨਕ ! (ਪ੍ਰਭੂ ਦੀ) ਸਿਫਤਿ ਸਾਲਾਹ ਕਰਦਿਆਂ ਪ੍ਰਭੂ ਮਿਲ ਪੈਂਦਾ ਹੈ; (ਪਰ, ਇਹ ਸਿਫਤਿ ਸਾਲਾਹ) ਪ੍ਰਭੂ ਦੀ ਮਿਹਰ ਨਾਲ ਮਿਲਦੀ ਹੈ। ੧।

ਮ: ੩ ॥ ਵਾਹੁ ਵਾਹੁ ਕਰਤੀ ਰਸਨਾ ਸਬਦਿ ਸੁਹਾਈ ॥ ਪੂਰੈ ਸਬਦਿ
ਪ੍ਰਭੁ ਮਿਲਿਆ ਆਈ ॥ ਵਡਭਾਗੀਆ ਵਾਹੁ ਵਾਹੁ ਮੁਹੁ ਕਢਾਈ ॥ ਵਾਹੁ
ਵਾਹੁ ਕਰਹਿ ਸੇਈ ਜਨ ਸੋਹਣੇ ਤਿਨੁ ਕਉ ਪਰਜਾ ਪੂਜਣ ਆਈ ॥ ਵਾਹੁ
ਵਾਹੁ ਕਰਮਿ ਪਰਾਪਤਿ ਹੋਵੈ ਨਾਨਕ ਦਰਿ ਸਚੈ ਸੋਭਾ ਪਾਈ ॥ ੨ ॥

ਅਰਥ :- ਗੁਰੂ ਦੇ ਸ਼ਬਦ ਦੁਆਰਾ 'ਵਾਹੁ ਵਾਹੁ' ਆਖਦੀ ਜੀਭ ਸੋਹਣੀ ਲੱਗਦੀ ਹੈ, ਪ੍ਰਭੂ ਮਿਲਦਾ ਹੀ ਗੁਰੂ ਦੇ ਪੂਰਨ ਸ਼ਬਦ ਦੀ ਰਾਹੀਂ ਹੈ। ਵੱਡੇ ਭਾਗਾਂ ਵਾਲਿਆਂ ਦੇ ਮੂੰਹ ਵਿਚੋਂ ਪ੍ਰਭੂ 'ਵਾਹੁ ਵਾਹੁ' ਅਖਵਾਉਂਦਾ ਹੈ, ਜੋ ਮਨੁੱਖ 'ਵਾਹੁ ਵਾਹੁ' ਕਰਦੇ ਹਨ, ਉਹ ਸੋਹਣੇ ਲੱਗਦੇ ਹਨ ਤੇ ਸਾਰੀ ਦੁਨੀਆਂ ਉਹਨਾਂ ਦੇ ਚਰਨ ਪਰਸਣ ਆਉਂਦੀ ਹੈ।

ਹੇ ਨਾਨਕ ! ਪ੍ਰਭੂ ਦੀ ਮੋਹਰ ਨਾਲ ਪ੍ਰਭੂ ਦੀ ਸਿਫਤਿ ਸਾਲਾਹ ਹੁੰਦੀ ਹੈ ਤੇ ਸਚੇ ਦਰ ਤੇ ਸੋਭਾ ਮਿਲਦੀ ਹੈ। ੨।

ਪਉੜੀ ॥ ਬਜਰ ਕਪਾਟ ਕਾਇਆ ਗੜੁ ਭੀਤਰਿ ਕੂੜੁ ਕੁਸਤੁ
ਅਭਿਮਾਨੀ ॥ ਭਰਮਿ ਭੂਲੇ ਨਦਰਿ ਨ ਆਵਨੀ ਮਨਮੁਖ ਅੰਧ ਅਗਿਆਨੀ ॥
ਉਪਾਇ ਕਿਤੈ ਨ ਲਭਨੀ ਕਰਿ ਭੇਖ ਥਕੇ ਭੇਖਵਾਨੀ ॥ ਗੁਰਸਬਦੀ
ਖੋਲਾਈਅਨਿ ਹਰਿ ਨਾਮੁ ਜਪਾਨੀ ॥ ਹਰਿ ਜੀਉ ਅੰਮ੍ਰਿਤ ਬਿਰਖੁ ਹੈ ਜਿਨ
ਪੀਆ ਤੇ ਤ੍ਰਿਪਤਾਨੀ ॥ ੧੪ ॥ [ਪੰਨਾ ੫੧੪]

ਅਰਥ :- ਅਹੰਕਾਰੀ ਮਨੁੱਖਾਂ ਦੇ ਸਰੀਰ-ਰੂਪ ਕਿਲ੍ਹੇ ਵਿਚ ਕੂੜ ਤੇ ਕੁਸੱਤ-ਰੂਪ ਕਰੜੇ ਫਾਟਕ ਲੱਗੇ ਹੋਏ ਹਨ, ਪਰ ਅੰਨ੍ਹੇ ਤੇ ਅਗਿਆਨੀ ਮਨਮੁਖਾਂ ਨੂੰ ਭਰਮ ਵਿਚ ਭੁੱਲੇ ਹੋਣ ਕਰ ਕੇ ਦਿੱਸਦੇ ਨਹੀਂ ਹਨ। ਭੇਖ ਕਰਨ ਵਾਲੇ ਲੋਕ ਭੇਖ ਕਰ ਕਰ ਕੇ ਥੱਕ ਗਏ ਹਨ, ਪਰ ਉਹਨਾਂ ਨੂੰ ਭੀ ਕਿਸੇ ਉਪਾਉ ਕਰਨ ਨਾਲ (ਇਹ ਫਾਟਕ) ਨਹੀਂ ਦਿੱਸੇ, (ਹਾਂ) ਜੋ ਮਨੁੱਖ ਹਰੀ ਦਾ ਨਾਮ ਜਪਦੇ ਹਨ, ਉਹਨਾਂ ਦੇ ਕਪਾਟ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਖੁਲ੍ਹਦੇ ਹਨ। ਪ੍ਰਭੂ (ਦਾ ਨਾਮ) ਅੰਮ੍ਰਿਤ ਦਾ ਰੁੱਖ ਹੈ, ਜਿਨ੍ਹਾਂ ਨੇ (ਇਸ ਦਾ ਰਸ) ਪੀਤਾ ਹੈ ਉਹ ਰੱਜ ਗਏ ਹਨ। ੧੪।

ਸਲੋਕੁ ਮ: ੩ ॥ ਵਾਹੁ ਵਾਹੁ ਕਰਤਿਆ ਰੈਣਿ ਸੁਖਿ ਵਿਹਾਇ ॥ ਵਾਹੁ
ਵਾਹੁ ਕਰਤਿਆ ਸਦਾ ਅਨੰਦੁ ਹੋਵੈ ਮੇਰੀ ਮਾਇ ॥ ਵਾਹੁ ਵਾਹੁ ਕਰਤਿਆ
ਹਰਿ ਸਿਉ ਲਿਵ ਲਾਇ ॥ ਵਾਹੁ ਵਾਹੁ ਕਰਮੀ ਬੋਲੈ ਬੋਲਾਇ ॥ ਵਾਹੁ ਵਾਹੁ
ਕਰਤਿਆ ਸੋਭਾ ਪਾਇ ॥ ਨਾਨਕ ਵਾਹੁ ਵਾਹੁ ਸਤਿ ਰਜਾਇ ॥ ੧ ॥

ਅਰਥ :- ਹੇ ਮੇਰੀ ਮਾਂ ! ਪ੍ਰਭੂ ਦੀ ਸਿਫਤਿ ਸਾਲਾਹ ਕਰਦਿਆਂ (ਮਨੁੱਖਾ ਜਨਮ-ਰੂਪ) ਰਾਤ ਸੁਖੀ ਗੁਜ਼ਰਦੀ ਹੈ ਤੇ ਸਦਾ ਮੌਜ ਬਣੀ ਰਹਿੰਦੀ ਹੈ। ਪ੍ਰਭੂ ਦੀ ਸਿਫਤਿ

ਸਾਲਾਹ ਕਰਦਿਆਂ ਪ੍ਰਭੂ ਨਾਲ ਸੁਰਤਿ ਜੁੜਦੀ ਹੈ, ਪਰ, ਕੋਈ ਵਿਰਲਾ ਮਨੁੱਖ ਪ੍ਰਭੂ ਦੀ ਮੋਹਰ ਨਾਲ ਪ੍ਰਭੂ ਦਾ ਪ੍ਰੇਰਿਆ ਹੋਇਆ 'ਵਾਹੁ ਵਾਹੁ' ਦੀ ਬਾਣੀ ਉਚਾਰਦਾ ਹੈ। ਪ੍ਰਭੂ ਦੀ ਸਿਫਤਿ ਸਾਲਾਹ ਕਰਦਿਆਂ ਸੋਭਾ ਮਿਲਦੀ ਹੈ, ਤੇ ਹੇ ਨਾਨਕ ! ਇਹ ਸਿਫਤਿ ਸਾਲਾਹ (ਮਨੁੱਖ ਨੂੰ) ਪ੍ਰਭੂ ਦੀ ਰਜ਼ਾ ਵਿਚ ਜੋੜੀ ਰੱਖਦੀ ਹੈ। ੧।

ਮ: ੩ ॥ ਵਾਹੁ ਵਾਹੁ ਬਾਣੀ ਸਚੁ ਹੈ ਗੁਰਮੁਖਿ ਲਧੀ ਭਾਲਿ ॥ ਵਾਹੁ ਵਾਹੁ ਸਬਦੈ ਉਚਰੈ ਵਾਹੁ ਵਾਹੁ ਹਿਰਦੈ ਨਾਲਿ ॥ ਵਾਹੁ ਵਾਹੁ ਕਰਤਿਆ ਹਰਿ ਪਾਇਆ ਸਹਜੇ ਗੁਰਮੁਖਿ ਭਾਲਿ ॥ ਸੇ ਵਡਭਾਗੀ ਨਾਨਕਾ ਹਰਿ ਹਰਿ ਰਿਦੈ ਸਮਾਲਿ ॥ ੨ ॥ [੫੧੪]

ਅਰਥ :- ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ ਪ੍ਰਭੂ (ਦਾ ਰੂਪ ਹੀ) ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਨੇ ਭਾਲ ਕੇ ਲੱਭ ਲਈ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ 'ਵਾਹੁ ਵਾਹੁ' ਆਖਦਾ ਹੈ ਤੇ ਹਿਰਦੇ ਨਾਲ (ਪਰੋ ਕੇ ਰੱਖਦਾ ਹੈ)। ਗੁਰਮੁਖਾਂ ਨੇ ਸੁਤੇ ਹੀ ਭਾਲ ਕਰ ਕੇ, ਪ੍ਰਭੂ ਦੀ ਸਿਫਤਿ ਸਾਲਾਹ ਕਰਦਿਆਂ ਪ੍ਰਭੂ ਨੂੰ ਲੱਭ ਲਿਆ ਹੈ। ਹੇ ਨਾਨਕ ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹਨ ਜੋ ਪ੍ਰਭੂ ਦੇ ਨਾਮ ਨੂੰ ਆਪਣੇ ਹਿਰਦੇ ਵਿਚ ਸੰਭਾਲਦੇ ਹਨ। ੨।

ਪਉੜੀ ॥ ਏ ਮਨਾ ਅਤਿ ਲੋਭੀਆ ਨਿਤ ਲੋਭੇ ਰਾਤਾ ॥ ਮਾਇਆ ਮਨਸਾ ਮੋਹਣੀ ਦਹਦਿਸ ਫਿਰਾਤਾ ॥ ਅਗੈ ਨਾਉ ਜਾਤਿ ਨ ਜਾਇਸੀ ਮਨਮੁਖਿ ਦੁਖੁ ਖਾਤਾ ॥ ਰਸਨਾ ਹਰਿ ਰਸੁ ਨ ਚਖਿਓ ਫੀਕਾ ਬੋਲਾਤਾ ॥ ਜਿਨਾ ਗੁਰਮੁਖਿ ਅੰਮ੍ਰਿਤੁ ਚਖਿਆ ਸੇ ਜਨ ਤ੍ਰਿਪਤਾਤਾ ॥੧੫॥ [੫੧੪]

ਅਰਥ :- ਹੇ ਮਨਮੁਖਿ (ਮਨ !) ਦਰਗਾਹ ਵਿਚ ਵੱਡਾ ਨਾਮ ਤੇ ਉੱਚੀ ਜਾਤਿ, ਨਾਲ ਨਹੀਂ ਜਾਣਗੇ, (ਇਹਨੂੰ ਵਿਚ ਭੁੱਲਾ ਹੋਇਆ) ਦੁੱਖ ਭੋਗੇਂਗਾ; ਜੀਭ ਨਾਲ ਤੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਚੱਖਿਆ ਤੇ ਫਿੱਕਾ (ਭਾਵ, ਮਾਇਆ ਸੰਬੰਧੀ ਬਚਨ ਹੀ) ਬੋਲਦਾ ਹੈਂ।

ਹੇ ਸਦਾ ਲੋਭ ਵਿਚ ਰੱਤੇ ਹੋਏ ਵੱਡੇ ਲੋਭੀ ਮਨ ! ਮੋਹਣੀ ਮਾਇਆ ਦੀ ਚਾਹ ਦੇ ਕਾਰਨ ਤੂੰ ਦਸੀਂ ਪਾਸੀਂ ਭਉਂਦਾ ਫਿਰਦਾ ਹੈਂ। ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਸਨਮੁਖ ਹੋ ਕੇ (ਨਾਮ-ਰੂਪ) ਅੰਮ੍ਰਿਤੁ ਚਖਿਆ ਹੈ ਉਹ ਰੱਜ ਗਏ ਹਨ। ੧੫।

ਸਲੋਕੁ ਮ: ੩ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਚਾ ਗਹਿਰੀ ਭੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਗੁਣਦਾਤਾ ਮਤਿ ਧੀਰੁ ॥ ਵਾਹੁ ਵਾਹੁ ਤਿਸ ਨੋ ਆਖੀਐ ਜਿ ਸਭ ਮਹਿ ਰਹਿਆ ਸਮਾਇ ॥ ਵਾਹੁ

ਵਾਹੁ ਤਿਸ ਨੋ ਆਖੀਐ ਜਿ ਦੇਦਾ ਰਿਜਕੁ ਸਬਾਹਿ ॥ ਨਾਨਕ ਵਾਹੁ ਵਾਹੁ
ਇਕੋ ਕਰਿ ਸਾਲਾਹੀਐ, ਜਿ ਸਤਿਗੁਰ ਦੀਆ ਦਿਖਾਇ ॥ ੧ ॥ [੫੧੪]

ਪਦ ਅਰਥ :- ਧੀਰੁ-ਟਿਕਵੇਂ ਸੁਭਾਉ ਵਾਲਾ । ਸਬਾਹਿ-ਇਕੱਠਾ ਕਰ ਕੇ ।
ਜਿ-ਜੋ । ਇਕੋ ਕਰਿ-ਇਹ ਜਾਣ ਕੇ ਕਿ ਉਸ ਵਰਗਾ ਉਹ ਇਕ ਆਪ ਹੀ ਹੈ ।

ਅਰਥ :- ਜੋ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ ਤੇ ਵਡੇ ਜਿਗਰੇ ਵਾਲਾ ਹੈ,
(ਜੋ ਆਪਣੇ ਭਗਤਾਂ ਨੂੰ) ਗੁਣ ਬਖਸ਼ਣ ਵਾਲਾ ਹੈ ਤੇ ਅਡੋਲ ਮੱਤ ਵਾਲਾ ਹੈ, ਜੋ ਸਾਰੇ
ਜੀਵਾਂ ਵਿਚ ਵਿਆਪਕ ਹੈ ਤੇ ਜੋ ਸਭ ਨੂੰ ਰਿਜ਼ਕ ਅਪੜਾਉਂਦਾ ਹੈ, ਉਸ ਦੀ ਸਿਫਤਿ
ਸਾਲਾਹ ਕਰਨੀ ਚਾਹੀਦੀ ਹੈ । ਹੇ ਨਾਨਕ ! ਉਸ ਨੂੰ ਲਾ-ਸ਼ਰੀਕ ਜਾਣ ਕੇ ਉਸ ਦੀ
ਵਡਿਆਈ ਕਰੀਏ; ਉਸ ਦਾ ਦਰਸਨ ਸਤਿਗੁਰੁ ਹੀ ਕਰਾਉਂਦਾ ਹੈ । ੧ ।

ਮ: ੩ ॥ ਵਾਹੁ ਵਾਹੁ ਗੁਰਮੁਖ ਸਦਾ ਕਰਹਿ ਮਨਮੁਖ ਮਰਹਿ ਬਿਖੁ
ਖਾਇ ॥ ਓਨਾ ਵਾਹੁ ਵਾਹੁ ਨਾ ਭਾਵਈ ਦੁਖੇ ਦੁਖਿ ਵਿਹਾਇ ॥ ਗੁਰਮੁਖਿ
ਅੰਮ੍ਰਿਤੁ ਪੀਵਣਾ ਵਾਹੁ ਵਾਹੁ ਕਰਹਿ ਲਿਵ ਲਾਇ ॥ ਨਾਨਕ ਵਾਹੁ ਵਾਹੁ
ਕਰਹਿ ਸੇ ਜਨ ਨਿਰਮਲੇ ਤ੍ਰਿਭਵਣ ਸੋਝੀ ਪਾਇ ॥੨॥ [ਪੰਨਾ ੫੧੫]

ਪਦ ਅਰਥ :- ਬਿਖੁ-ਮਾਇਆ-ਰੂਪ ਜ਼ਹਿਰ । ਦੁਖੇ ਦੁਖਿ-ਨਿਰੋਲ ਦੁਖ ਵਿਚ
ਹੀ, ਸਾਰੀ ਉਮਰ ਦੁੱਖ ਵਿਚ ਹੀ । ਪੀਵਣਾ-ਜਲ-ਪਾਨ, ਜੀਵਨ ਆਧਾਰ (ਜਿਵੇਂ ਪਾਣੀ
ਸਭ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈ) ।

ਅਰਥ :- ਜੋ ਮਨੁੱਖ ਗੁਰੂ ਦੇ ਸਨਮੁਖ ਹਨ, ਉਹ ਸਦਾ ਪ੍ਰਭੂ ਦੀ ਸਿਫਤਿ ਸਾਲਾਹ
ਕਰਦੇ ਹਨ; ਪਰ, ਆਪ-ਹੁਦਰੇ ਮਨੁੱਖ ਮਾਇਆ-ਰੂਪ ਜ਼ਹਿਰ ਖਾ ਕੇ ਮਰਦੇ ਹਨ ।
ਉਹਨਾਂ ਨੂੰ ਸਿਫਤਿ ਸਾਲਾਹ ਚੰਗੀ ਨਹੀਂ ਲੱਗਦੀ, ਇਸ ਵਾਸਤੇ ਉਹਨਾਂ ਦੀ ਸਾਰੀ
ਉਮਰ ਦੁੱਖ ਵਿਚ ਹੀ ਬੀਤਦੀ ਹੈ । ਗੁਰਮੁਖਾਂ ਦਾ ਜਲ-ਪਾਨ ਹੀ ਨਾਮ-ਅੰਮ੍ਰਿਤ ਹੈ
(ਭਾਵ, ਗੁਰਮੁਖਾਂ ਲਈ ਨਾਮ-ਅੰਮ੍ਰਿਤ ਜੀਵਨ ਦਾ ਆਸਰਾ ਹੈ), ਉਹ ਸੁਰਤਿ ਜੋੜ
ਕੇ ਸਿਫਤਿ ਕਰਦੇ ਹਨ । ਹੇ ਨਾਨਕ ! ਜੋ ਮਨੁੱਖ ਪ੍ਰਭੂ ਦੀ ਸਿਫਤਿ ਸਾਲਾਹ ਕਰਦੇ ਹਨ
ਉਹ ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਨੂੰ ਤਿੰਨਾਂ ਭਵਨਾਂ (ਵਿਚ ਵਿਆਪਕ ਪ੍ਰਭੂ ਦੀ) ਸੂਝ
ਪੈ ਜਾਂਦੀ ਹੈ । ੨ ।

ਪਉੜੀ ॥ ਹਰਿ ਕੈ ਭਾਣੈ ਗੁਰ ਮਿਲੈ ਸੇਵਾ ਭਗਤਿ ਬਨੀਜੈ ॥ ਹਰਿ
ਕੈ ਭਾਣੈ ਹਰਿ ਮਨਿ ਵਸੈ ਸਹਜੇ ਰਸੁ ਪੀਜੈ ॥ ਹਰਿ ਕੈ ਭਾਣੈ ਸੁਖੁ ਪਾਈਐ
ਹਰਿ ਲਾਹਾ ਨਿਤ ਲੀਜੈ ॥ ਹਰਿ ਕੈ ਤਖਤਿ ਬਹਾਲੀਐ ਨਿਜ ਘਰਿ ਸਦਾ

ਵਸੀਜੈ ॥ ਹਰਿ ਕਾ ਭਾਣਾ ਤਿਨੀ ਮੰਨਿਆ ਜਿਨ੍ਹਾ ਗੁਰੂ ਮਿਲੀਜੈ ॥ ੧੬ ॥
[ਪੰਨਾ ੫੧੫]

ਅਰਥ :-ਜੇ ਪ੍ਰਭੂ ਦੀ ਰਜ਼ਾ ਹੋਵੇ ਤਾਂ (ਮਨੁੱਖ ਨੂੰ) ਗੁਰੂ ਮਿਲਦਾ ਹੈ ਤੇ (ਉਸ ਵਾਸਤੇ) ਪ੍ਰਭੂ ਦੇ ਸਿਮਰਨ ਤੇ ਭਗਤੀ (ਦੀ ਜੁਗਤਿ) ਬਣਦੀ ਹੈ, ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਅਡੋਲ ਅਵਸਥਾ ਵਿਚ (ਟਿਕਿਆਂ) ਨਾਮ-ਰਸ ਪੀਵੀਦਾ ਹੈ, (ਆਤਮਾ ਨੂੰ) ਸੁਖ ਮਿਲਦਾ ਹੈ ਤੇ (ਜੀਵ-ਵਪਾਰੀ ਨੂੰ) ਸਦਾ ਨਾਮ-ਰੂਪ ਨਫਾ ਮਿਲਦਾ ਹੈ। ਜਿਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਮਿਲ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੀ ਰਜ਼ਾ ਨੂੰ (ਮਿੱਠਾ ਕਰ ਕੇ) ਮੰਨਦੇ ਹਨ। ੧੬।

ਸਲੋਕੁ ਮ: ੩ ॥ ਵਾਹੁ ਵਾਹੁ ਸੇ ਜਨ ਸਦਾ ਕਰਹਿ ਜਿਨੁ ਕਉ ਆਪੇ
ਦੇਇ ਬੁਝਾਇ ॥ ਵਾਹੁ ਵਾਹੁ ਕਰਤਿਆ ਮਨੁ ਨਿਰਮਲੁ ਹੋਵੈ ਹਉਮੈ ਵਿਚਹੁ
ਜਾਇ ॥ ਵਾਹੁ ਵਾਹੁ ਗੁਰਸਿਖੁ ਜੋ ਨਿਤ ਕਰੇ, ਸੋ ਮਨ ਚਿੰਦਿਆ ਫਲੁ
ਪਾਇ ॥ ਵਾਹੁ ਵਾਹੁ ਕਰਹਿ ਸੇ ਜਨ ਸੋਹਣੇ, ਹਰਿ ਤਿਨ ਕੈ ਸੰਗਿ ਮਿਲਾਇ ॥
ਵਾਹੁ ਵਾਹੁ ਹਿਰਦੈ ਉਚਰਾ ਮੁਖਹੁ ਭੀ ਵਾਹੁ ਵਾਹੁ ਕਰੇਉ ॥ ਨਾਨਕ ਵਾਹੁ
ਵਾਹੁ ਜੋ ਕਰਹਿ ਹਉ ਤਨੁ ਮਨੁ ਤਿਨੁ ਕਉ ਦੇਉ ॥੧॥ [ਪੰਨਾ ੫੧੫]

ਅਰਥ :-ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪ ਹੀ ਸੁਖ ਤੇ ਬਖਸ਼ਦਾ ਹੈ ਉਹ ਸਦਾ ਪ੍ਰਭੂ ਦੀ ਸਿਫਤਿ ਸਾਲਾਹ ਕਰਦੇ ਹਨ, ਪ੍ਰਭੂ ਦੀ ਸਿਫਤਿ ਸਾਲਾਹ ਕੀਤਿਆਂ ਮਨ ਪਵਿਤ੍ਰ ਹੁੰਦਾ ਹੈ ਤੇ ਮਨ ਵਿਚੋਂ ਹਉਮੈ ਦੂਰ ਹੁੰਦੀ ਹੈ। ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਹੈ, ਉਸ ਨੂੰ ਮਨ-ਇੱਛਤ ਫਲ ਮਿਲਦਾ ਹੈ। ਜੋ ਮਨੁੱਖ ਸਿਫਤਿ ਸਾਲਾਹ ਕਰਦੇ ਹਨ ਉਹ (ਵੇਖਣ ਨੂੰ ਭੀ) ਸੋਹਣੇ ਲੱਗਦੇ ਹਨ। ਹੇ ਪ੍ਰਭੂ ! ਮੈਨੂੰ ਉਹਨਾਂ ਦੀ ਸੰਗਤਿ ਵਿਚ ਰੱਖ, ਤਾਂ ਜੋ ਮੈਂ ਆਪਣੇ ਹਿਰਦੇ ਵਿਚ ਤੇਰੀ ਸਿਫਤਿ ਕਰਾਂ ਤੇ ਮੂੰਹੋਂ ਭੀ ਤੇਰੇ ਗੁਣ ਗਾਵਾਂ। ਹੇ ਨਾਨਕ ! ਜੋ ਮਨੁੱਖ ਪ੍ਰਭੂ ਦੀ ਸਿਫਤਿ ਸਾਲਾਹ ਕਰਦੇ ਹਨ, ਮੈਂ ਆਪਣਾ ਤਨ ਮਨ ਉਹਨਾਂ ਅੱਗੇ ਭੇਟ ਕਰ ਦਿਆਂ। ੧।

ਮ: ੩ ॥ ਵਾਹੁ ਵਾਹੁ ਸਾਹਿਬੁ ਸਚੁ ਹੈ ਅੰਮ੍ਰਿਤੁ ਜਾ ਕਾ ਨਾਉ ॥ ਜਿਨਿ
ਸੇਵਿਆ ਤਿਨਿ ਫਲੁ ਪਾਇਆ ਹਉ ਤਿਨੁ ਬਲਿਹਾਰੈ ਜਾਉ ॥ ਵਾਹੁ ਵਾਹੁ
ਗੁਣੀ ਨਿਧਾਨੁ ਹੈ ਜਿਸ ਨੋ ਦੇਇ ਸੁ ਖਾਇ ॥ ਵਾਹੁ ਵਾਹੁ ਜਲਿ ਥਲਿ ਭਰ-
ਪੂਰੁ ਹੈ ਗੁਰਮੁਖਿ ਪਾਇਆ ਜਾਇ ॥ ਵਾਹੁ ਵਾਹੁ ਗੁਰਸਿਖੁ ਨਿਤ ਸਭ
ਕਰਹੁ ਗੁਰ ਪੂਰੇ ਵਾਹੁ ਵਾਹੁ ਭਾਵੈ ॥ ਨਾਨਕ ਵਾਹੁ ਵਾਹੁ ਜੋ ਮਨਿ ਚਿਤਿ
ਕਰੇ ਤਿਸੁ ਜਮ ਕੰਕਰੁ ਨੇੜਿ ਨਾ ਆਵੈ ॥੨॥ [ਪੰਨਾ ੫੧੫]

ਅਰਥ :-ਜਿਸ ਮਾਲਕ ਪ੍ਰਭੂ ਦਾ ਨਾਮ (ਜੀਵਾਂ ਨੂੰ) ਆਤਮਕ ਜੀਵਨ ਦੇਣ ਵਾਲਾ ਹੈ, ਉਸ ਦੀ ਸਿਫਤਿ ਸਾਲਾਹ ਉਸੇ ਸਦਾ ਬਿਰ ਰਹਿਣ ਵਾਲੇ ਪ੍ਰਭੂ ਦਾ ਸਰੂਪ ਹੈ। ਜਿਸ

ਜਿਸ ਮਨੁੱਖ ਨੇ ਪ੍ਰਭੂ ਨੂੰ ਸਿਮਰਿਆ ਹੈ ਉਸ ਉਸ ਨੇ (ਨਾਮ-ਅੰਮ੍ਰਿਤ) ਫਲ ਪ੍ਰਾਪਤ ਕਰ ਲਿਆ ਹੈ, ਮੈਂ ਅਜੇਹੇ ਗੁਰਮੁਖਾਂ ਤੋਂ ਸਦਕੇ ਹਾਂ। ਗੁਣਾਂ ਦੇ ਖ਼ਜ਼ਾਨੇ ਪ੍ਰਭੂ ਦੀ ਸਿਫਤਿ ਉਸ ਦਾ ਹੀ ਰੂਪ ਹੈ, ਪ੍ਰਭੂ ਜਿਸ ਨੂੰ ਇਹ ਖ਼ਜ਼ਾਨਾ ਬਖ਼ਸ਼ਦਾ ਹੈ ਉਹ ਇਸ ਨੂੰ ਵਰਤਦਾ ਹੈ। ਸਿਫਤਿ ਦਾ ਮਾਲਕ ਪ੍ਰਭੂ ਪਾਣੀ ਵਿਚ ਧਰਤੀ ਉਤੇ ਹਰ ਥਾਂ ਵਿਆਪਕ ਹੈ, ਗੁਰੂ ਦੇ ਰਾਹ ਤੇ ਤੁਰਿਆਂ ਉਹ ਪ੍ਰਭੂ ਮਿਲਦਾ ਹੈ। ਹੇ ਗੁਰ-ਸਿੱਖੇ ! ਸਾਰੇ ਸਦਾ ਪ੍ਰਭੂ ਦੇ ਗੁਣ ਗਾਵੋ, ਪੂਰੇ ਗੁਰੂ ਨੂੰ ਪ੍ਰਭੂ ਦੀ ਸਿਫਤਿ ਸਾਲਾਹ ਮਿੱਠੀ ਲੱਗਦੀ ਹੈ। ਹੇ ਨਾਨਕ ! ਜੇ ਮਨੁੱਖ ਇਕ-ਮਨ ਹੋ ਕੇ ਸਿਫਤਿ ਸਾਲਾਹ ਕਰਦਾ ਹੈ, ਉਸ ਨੂੰ ਮੌਤ ਦਾ ਡਰ ਪੋਹ ਨਹੀਂ ਸਕਦਾ। ੨।

ਪਉੜੀ ॥ ਹਰਿ ਜੀਉ ਸਚਾ ਸਚੁ ਹੈ ਸਚੀ ਗੁਰਬਾਣੀ ॥ ਸਤਿਗੁਰ ਤੇ
ਸਚੁ ਪਛਾਣੀਐ ਸਚਿ ਸਹਜਿ ਸਮਾਣੀ ॥ ਅਨਦਿਨੁ ਜਾਗਹਿ ਨਾ ਸਵਹਿ
ਜਾਗਤ ਰੈਣਿ ਵਿਹਾਣੀ ॥ ਗੁਰਮਤੀ ਹਰਿ ਰਸੁ ਚਾਖਿਆ ਸੇ ਪੁੰਨ ਪਰਾਣੀ ॥
ਬਿਨੁ ਗੁਰ ਕਿਨੈ ਨ ਪਾਇਓ ਪਚਿ ਮੁਏ ਅਜਾਣੀ ॥੧੭॥ [ਪੰਨਾ ੫੧੫]

ਅਰਥ :—ਪ੍ਰਭੂ ਸਦਾ ਬਿਰ ਰਹਿਣ ਵਾਲਾ ਹੈ, ਗੁਰੂ ਦੀ ਬਾਣੀ ਉਸ ਸਦਾ-ਬਿਰ ਪ੍ਰਭੂ ਦੀ ਸਿਫਤਿ ਸਲਾਹ ਵਿਚ ਹੈ, ਗੁਰੂ ਦੀ ਰਾਹੀਂ ਉਸ ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ ਤੇ ਸਦਾ-ਬਿਰ ਅਡੋਲ ਅਵਸਥਾ ਵਿਚ ਟਿਕ ਸਕੀਦਾ ਹੈ। ਉਹ ਮਨੁੱਖ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੇ ਨਾਮ ਦਾ ਰਸ ਚੱਖਿਆ ਹੈ, ਉਹ ਹਰ ਵੇਲੇ ਸੁਚੇਤ ਰਹਿੰਦੇ ਹਨ, (ਮਾਇਆ ਦੇ ਮੋਹ ਵਿਚ) ਨਹੀਂ ਸਉਂਦੇ, ਉਹਨਾਂ ਦੀ ਜ਼ਿੰਦਗੀ-ਰੂਪ ਸਾਰੀ ਰਾਤ ਸੁਚੇਤ ਰਹਿ ਕੇ ਗੁਜ਼ਰਦੀ ਹੈ। ਪਰ, ਗੁਰੂ ਦੀ ਸਰਨ ਆਉਣ ਤੋਂ ਬਿਨਾ ਕਿਸੇ ਨੂੰ ਪ੍ਰਭੂ ਨਹੀਂ ਮਿਲਿਆ, ਅੰਵਾਣ ਲੋਕ (ਮਾਇਆ ਦੇ ਮੋਹ ਵਿਚ) ਖਪ ਖਪ ਕੇ ਦੁਖੀ ਹੁੰਦੇ ਹਨ। ੧੭।

ਸਲੋਕ ਮਃ ੩ ॥ ਵਾਹੁ ਵਾਹੁ ਬਾਣੀ ਨਿਰੰਕਾਰ ਹੈ ਤਿਸੁ ਜੇਵਡੁ ਅਵਰੁ
ਨ ਕੋਇ ॥ ਵਾਹੁ ਵਾਹੁ ਅਗਮ ਅਥਾਹੁ ਹੈ ਵਾਹੁ ਵਾਹੁ ਸਚਾ ਸੋਇ ॥ ਵਾਹੁ
ਵਾਹੁ ਵੇਪਰਵਾਹੁ ਹੈ ਵਾਹੁ ਵਾਹੁ ਕਰੇ ਸੁ ਹੋਇ ॥ ਵਾਹੁ ਵਾਹੁ ਅੰਮ੍ਰਿਤ ਨਾਮੁ ਹੈ
ਗੁਰਮੁਖਿ ਪਾਵੈ ਕੋਇ ॥ ਵਾਹੁ ਵਾਹੁ ਕਰਮੀ ਪਾਈਐ ਆਪਿ ਦਇਆ ਕਰਿ
ਦੇਇ ॥ ਨਾਨਕ ਵਾਹੁ ਵਾਹੁ ਗੁਰਮੁਖਿ ਪਾਈਐ ਅਨਦਿਨੁ ਨਾਮੁ ਲਏਇ ॥੧॥

ਅਰਥ :—ਜੇ ਪ੍ਰਭੂ ਆਕਾਰ-ਰਹਿਤ ਹੈ, ਜਿਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ; ਜੋ ਅਪਹੁੰਚ ਹੈ, ਜਿਸ ਦੀ ਬਾਹ ਨਹੀਂ ਪਾਈ ਜਾ ਸਕਦੀ, ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ, ਜਿਸ ਦਾ ਕੀਤਾ ਹੋਇਆ ਹੀ ਸਭ ਕੁਝ ਹੋ ਰਿਹਾ ਹੈ, ਉਸ ਦੀ ਸਿਫਤਿ ਸਲਾਹ ਉਸੇ ਦਾ ਰੂਪ ਹੈ। ਉਸ ਦਾ ਨਾਮ ਜੀਵਾਂ ਨੂੰ ਆਤਮਕ ਜੀਵਨ ਦੇਣ ਵਾਲਾ ਹੈ, ਪਰ ਉਸ

ਦੀ ਪ੍ਰਾਪਤੀ ਕਿਸੇ ਗੁਰਮੁਖ ਨੂੰ ਹੀ ਹੁੰਦੀ ਹੈ । ਸਿਫਤਿ ਸਾਲਾਹ ਦੀ ਦਾਤਿ ਭਾਗਾਂ ਨਾਲ ਹੀ ਮਿਲਦੀ ਹੈ, ਜਿਸ ਨੂੰ ਮੇਹਰ ਕਰ ਕੇ ਆਪ ਪ੍ਰਭੂ ਦੇਂਦਾ ਹੈ, ਹੇ ਨਾਨਕ ! ਜੋ ਮਨੁੱਖ ਗੁਰੂ ਦੇ ਹੁਕਮ ਵਿਚ ਤੁਰਦਾ ਹੈ ਉਸ ਨੂੰ ਸਿਫਤਿ ਸਾਲਾਹ ਦੀ ਦਾਤਿ ਮਿਲਦੀ ਹੈ, ਉਹ ਹਰ ਵੇਲੇ ਪ੍ਰਭੂ ਦਾ ਨਾਮ ਜਪਦਾ ਹੈ । ੧ ।

ਮ: ੩ ॥ ਬਿਨੁ ਸਤਿਗੁਰ ਸੇਵੇ ਸਾਤਿ ਨ ਆਵਈ ਦੂਜੀ ਨਾਹੀ ਜਾਇ ॥

ਜੇ ਬਹੁਤੇਰਾ ਲੋਚੀਐ ਵਿਣੁ ਕਰਮੈ ਨ ਪਾਇਆ ਜਾਇ ॥ ਜਿਨਾ ਅੰਤਰਿ ਲੋਭ ਵਿਕਾਰੁ ਹੈ ਦੂਜੈ ਭਾਇ ਖੁਆਇ ॥ ਜੰਮਣੁ ਮਰਣੁ ਨ ਚੁਕਈ ਹਉਮੈ ਵਿਚਿ ਦੁਖੁ ਪਾਇ ॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੁ ਖਾਲੀ ਕੋਈ ਨਾਹਿ ॥ ਤਿਨ ਜਮ ਕੀ ਤਲਬ ਨ ਹੋਵਈ ਨਾ ਓਇ ਦੁਖ ਸਹਾਹਿ ॥ ਨਾਨਕ ਗੁਰਮੁਖਿ ਉਬਰੈ ਸਚੈ ਸਬਦਿ ਸਮਾਹਿ ॥ ੨ ॥ [ਪੰਨਾ ੫੧੬]

ਅਰਥ :- ਸਤਿਗੁਰੂ ਦੀ ਦੱਸੀ ਸੇਵਾ ਕਰਨ ਤੋਂ ਬਿਨਾ ਸ਼ਾਂਤੀ ਨਹੀਂ ਆਉਂਦੀ ਤੇ (ਸਤਿਗੁਰੂ ਤੋਂ ਬਿਨਾ) ਹੋਰ ਕੋਈ ਥਾਂ ਨਹੀਂ (ਜਿਥੇ ਇਹ ਮਿਲ ਸਕੇ) ਭਾਵੇਂ ਕਿਤਨੀ ਹੀ ਤਾਂਘ ਕਰੀਏ, ਮੇਹਰ ਤੋਂ ਬਿਨਾ ਪ੍ਰਭੂ ਦੀ ਪ੍ਰਾਪਤੀ ਨਹੀਂ ਹੋ ਸਕਦੀ । ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਲੋਭ ਦਾ ਔਗੁਣ ਹੈ, ਉਹ ਮਾਇਆ ਦੇ ਪਿਆਰ ਵਿਚ ਭੁੱਲੇ ਹੋਏ ਹਨ, ਉਹਨਾਂ ਦਾ ਜੰਮਣਾ ਮਰਣਾ ਮੁਕਦਾ ਨਹੀਂ ਤੇ ਉਹ ਅਹੰਕਾਰ ਵਿਚ ਕਲੋਸ਼ ਉਠਾਉਂਦੇ ਹਨ । ਜਿਨ੍ਹਾਂ ਮਨੁੱਖਾਂ ਨੇ ਆਪਣੇ ਸਤਿਗੁਰੂ ਨਾਲ ਚਿੱਤ ਜੋੜਿਆ ਹੈ ਉਹਨਾਂ ਵਿਚੋਂ (ਪ੍ਰਭੂ ਦੇ ਮਿਲਾਪ ਤੋਂ) ਵਾਂਜਿਆਂ ਕੋਈ ਨਹੀਂ ਰਿਹਾ, ਨਾਂਹ ਤਾਂ ਉਹਨਾਂ ਨੂੰ ਜਮ ਦਾ ਸੱਦਾ ਪੈਂਦਾ ਹੈ ਤੇ ਨਾਂਹ ਉਹ ਦੁੱਖ ਸਹਿੰਦੇ ਹਨ (ਭਾਵ, ਉਹਨਾਂ ਨੂੰ ਮੌਤ ਦਾ ਸਹਮ ਪੋਹ ਨਹੀਂ ਸਕਦਾ) ।

ਹੇ ਨਾਨਕ ! ਜੋ ਮਨੁੱਖ ਗੁਰੂ ਦੇ ਸਨਮੁਖ ਹੋਏ ਹਨ, ਉਹ (ਦੁੱਖਾਂ ਤੋਂ) ਬਚ ਗਏ ਹਨ ਤੇ ਸੱਚ ਸ਼ਬਦ ਵਿਚ ਲੀਨ ਰਹਿੰਦੇ ਹਨ ॥ ੨ ॥

ਪਉੜੀ ॥ ਢਾਢੀ ਤਿਸ ਨੋ ਆਖੀਐ ਜਿ ਖਸਮੈ ਧਰੇ ਪਿਆਰੁ ॥ ਦਰਿ ਖੜਾ ਸੇਵਾ ਕਰੇ ਗੁਰ ਸਬਦੀ ਵੀਚਾਰੁ ॥ ਢਾਢੀ ਦਰੁ ਘਰੁ ਪਾਇਸੀ ਸਚੁ ਰਖੈ ਉਰਧਾਰਿ ॥ ਢਾਢੀ ਕਾ ਮਹਲੁ ਅਗਲਾ ਹਰਿ ਕੈ ਨਾਇ ਪਿਆਰਿ ॥ ਢਾਢੀ ਕੀ ਸੇਵਾ ਚਾਕਰੀ ਹਰਿ ਜਪਿ ਹਰਿ ਨਿਸਤਾਰਿ ॥ ੧੮ ॥ [੫੧੬]

ਪਦ ਅਰਥ:- ਮਹਲੁ-ਨਿਵਾਸ-ਅਸਥਾਨ, ਆਤਮਕ ਅਵਸਥਾ। ਅਗਲਾ-ਉੱਚਾ।

ਅਰਥ :- ਜੋ ਮਨੁੱਖ ਆਪਣੇ ਮਾਲਕ-ਪ੍ਰਭੂ ਨਾਲ ਪਿਆਰ ਪਾਉਂਦਾ ਹੈ, ਉਹੀ ਪ੍ਰਭੂ ਦਾ ਢਾਢੀ ਅਖਵਾ ਸਕਦਾ ਹੈ (ਭਾਵ, ਪ੍ਰਭੂ ਦੀ ਸਿਫਤਿ ਸਾਲਾਹ ਉਹੀ ਬੰਦਾ ਕਰ

ਸਕਦਾ ਹੈ), ਉਹ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਕੇ ਉਸ ਦਾ ਸਿਮਰਨ ਕਰਦਾ ਹੈ ਤੇ ਗੁਰੂ ਦੇ ਸਬਦ ਦੀ ਰਾਹੀਂ ਉਸ ਦੇ ਗੁਣਾਂ ਦੀ ਵਿਚਾਰ ਕਰਦਾ ਹੈ। ਜਿਉਂ ਜਿਉਂ ਉਹ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਉਂਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਜੁੜਦਾ ਹੈ (ਪ੍ਰਭੂ ਦੀ ਹਜ਼ੂਰੀ ਉਸ ਨੂੰ ਪ੍ਰਾਪਤ ਹੁੰਦੀ ਹੈ), ਪ੍ਰਭੂ ਦੇ ਨਾਮ ਵਿਚ ਪਿਆਰ ਕਰਨ ਨਾਲ ਉਸ ਦੇ ਮਨ ਦੀ ਅਵਸਥਾ ਬਹੁਤ ਉੱਚੀ ਹੋ ਜਾਂਦੀ ਹੈ, ਬੱਸ, ਉਹ ਢਾਢੀ ਇਹੀ ਸੇਵਾ ਕਰਦਾ ਹੈ, ਇਹੀ ਚਾਕਰੀ ਕਰਦਾ ਹੈ ਕਿ ਉਹ ਪ੍ਰਭੂ ਦਾ ਨਾਮ ਜਪਦਾ ਹੈ, ਤੇ ਪ੍ਰਭੂ ਉਸ ਨੂੰ (ਸੰਸਾਰ ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ। ੧੮।

ਸਲੋਕੁ ਮ: ੩ ॥ ਗੁਜਰੀ ਜਾਤਿ ਗਵਾਰਿ, ਜਾ ਸਹੁ ਪਾਏ ਆਪਣਾ ॥
ਗੁਰ ਕੈ ਸਬਦਿ ਵੀਚਾਰਿ ਅਨਦਿਨੁ ਹਰਿ ਜਪੁ ਜਾਪਣਾ ॥ ਜਿਸੁ ਸਤਿਗੁਰੁ
ਮਿਲੈ ਤਿਸੁ ਭਉ ਪਵੈ, ਸਾ ਕੁਲਵੰਤੀ ਨਾਰਿ ॥ ਸਾ ਹੁਕਮੁ ਪਛਾਣੈ ਕੰਤ ਕਾ
ਜਿਸ ਨੋ ਕ੍ਰੋਪਾ ਕੀਤੀ ਕਰਤਾਰਿ ॥ ਓਹੁ ਕੁਚਜੀ ਕੁਲਖਣੀ ਪਰਹਰਿ ਛੋਡੀ
ਭਤਾਰਿ ॥ ਭੈ ਪਇਐ ਮਲੁ ਕਟੀਐ ਨਿਰਮਲੁ ਹੋਵੈ ਸਰੀਰੁ ॥ ਅੰਤਰਿ
ਪਰਗਾਸੁ ਮਤਿ ਉਤਮ ਹੋਵੈ ਹਰਿ ਜਪਿ ਗੁਣੀ ਗਹੀਰੁ ॥ ਭੈ ਵਿਚਿ ਬੈਸੈ ਭੈ
ਰਹੈ ਭੈ ਵਿਚਿ ਕਮਾਵੈ ਕਾਰ ॥ ਐਥੈ ਸੁਖੁ ਵਡਿਆਈਆ ਦਰਗਹ ਮੋਖ
ਦੁਆਰ ॥ ਭੈ ਤੇ ਨਿਰਭਉ ਪਾਈਐ ਮਿਲਿ ਜੋਤੀ ਜੋਤਿ ਅਪਾਰ ॥ ਨਾਨਕ
ਖਸਮੈ ਭਾਵੈ ਸਾ ਭਲੀ ਜਿਸ ਨੋ ਆਪੇ ਬਖਸੈ ਕਰਤਾਰੁ ॥੧॥ [ਪੰਨਾ੫੧੬]

ਪਦ ਅਰਥ :- ਗੁਜਰੀ ਜਾਤਿ ਗਵਾਰਿ—(ਕਈ ਟੀਕਾਕਾਰ ਇਸ ਦਾ ਅਰਥ ਕਰਦੇ ਹਨ—ਹੇ ਗਵਾਰ ! ਉਮਰਾ ਗੁਜਰਦੀ ਜਾਂਦੀ ਹੈ। ਇਹ ਅਰਥ ਗਲਤ ਹੈ, ਲਫਜ਼ 'ਜਾਤਿ' ਦਾ ਅਰਥ 'ਜਾਂਦੀ' ਨਹੀਂ ਹੋ ਸਕਦਾ, ਉਹ ਲਫਜ਼ 'ਜਾਤ' ਹੈ, ਜਿਵੇਂ 'ਬਹਤੀ ਜਾਤ ਕਦੇ ਦ੍ਰਿਸਟਿ ਨਾ ਧਾਰਤ' ॥ ੧ ॥ ੨੬ ॥ ੩੩ ॥ ਸੂਹੀ ਮ: ੫) ਗਵਾਰ ਜਾਤਿ ਵਾਲੀ ਗੁਜਰੀ, ਮੋਟੀ ਜਾਤਿ ਗੁਜਰੀ (ਏਥੇ ਇਸ਼ਾਰਾ ਸ੍ਰੀ ਕ੍ਰਿਸ਼ਨ ਜੀ ਤੇ ਚੰਦ੍ਰਾਵਲਿ ਵਲ ਹੈ)। ਅਨਦਿਨੁ—ਹਰ ਰੋਜ਼। ਭਉ—ਰੱਬ ਦਾ ਡਰ। ਕੁਲਵੰਤੀ—ਚੰਗੀ ਕੁਲ ਵਾਲੀ। ਕਰਤਾਰਿ—ਕਰਤਾਰ ਨੇ। ਕੁਲਖਣੀ—ਭੈੜੇ ਲੱਛਣਾਂ ਵਾਲੀ। ਪਰਹਰਿ ਛੋਡੀ—ਤਿਆਗ ਦਿੱਤੀ। ਭਤਾਰਿ—ਭਤਾਰ ਨੇ। ਭੈ ਪਇਐ—(ਇਹ ਦੋਵੇਂ ਲਫਜ਼ ਵਿਆਕਰਣ ਅਨੁਸਾਰ 'ਅਧਿਕਰਣ ਕਾਰਕ, ਇਕ ਵਚਨ' ਵਿਚ ਹਨ)। ਇਸ 'ਵਾਕਾਂਸ਼' (Phrase) ਨੂੰ ਅੰਗ-ਰੇਜ਼ੀ ਵਿਚ Locative Absolute ਆਖਦੇ ਹਨ ਤੇ ਪੰਜਾਬੀ ਵਿਚ 'ਪੂਰਬ ਪੂਰਣ ਕਾਰਦੰਤਕ' (ਹਿਰਦੇ ਵਿਚ) ਰੱਬ ਦਾ ਡਰ ਪਿਆ। ਗੁਣੀ ਗਹੀਰੁ—ਗੁਣਾਂ ਦਾ ਖਜ਼ਾਨਾ। ਬੈਸੈ—ਬੈਠਦਾ ਹੈ। ਕਰਤਾਰੁ—(ਲਫਜ਼ 'ਕਰਤਾਰਿ' ਤੇ 'ਕਰਤਾਰੁ' ਦਾ ਵਿਆਕਰਣਿਕ

ਫਰਕ ਚੇਤੇ ਰੱਖਣ ਜੋਗ ਹੈ) ।

ਅਰਥ :—ਮੋਟੀ ਜਾਤਿ ਦੀ ਗੁਜਰੀ ਕੁਲਵੰਤੀ ਇਸਤ੍ਰੀ ਬਣ ਗਈ (ਉੱਚੀ ਜਾਤਿ ਵਾਲੀ ਹੋ ਗਈ) ਜਦੋਂ ਉਸ ਨੇ ਆਪਣਾ ਖਸਮ ਲੱਭ ਲਿਆ; (ਤਿਵੇਂ ਹੀ) ਉਹ (ਜੀਵ-) ਇਸਤ੍ਰੀ ਕੁਲਵੰਤੀ ਹੋ ਜਾਂਦੀ ਹੈ ਜੋ ਸਤਿਗੁਰੂ ਦੇ ਸ਼ਬਦ ਦੁਆਰਾ ਵਿਚਾਰ ਕਰ ਕੇ ਹਰ ਰੋਜ਼ ਪ੍ਰਭੂ ਦਾ ਸਿਮਰਨ ਕਰਦੀ ਹੈ (ਕਿਉਂਕਿ) ਜਿਸ ਨੂੰ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਦਾ ਡਰ ਪੈਦਾ ਹੁੰਦਾ ਹੈ, ਉਹ ਖਸਮ-ਪ੍ਰਭੂ ਦਾ ਹੁਕਮ ਸਮਝ ਲੈਂਦੀ ਹੈ (ਪਰ ਇਹ ਉਹੀ ਜੀਵ-ਇਸਤ੍ਰੀ ਕਰਦੀ ਹੈ) ਜਿਸ ਤੇ ਕਰਤਾਰ ਨੇ ਆਪ ਮਿਹਰ ਕੀਤੀ ਹੋਵੇ ।

(ਦੂਜੇ ਪਾਸੇ) ਜਿਸ ਨੂੰ ਖਸਮ ਨੇ ਛੁੱਟੜ ਛੱਡ ਦਿੱਤਾ ਹੋਵੇ, ਉਹ ਇਸਤ੍ਰੀ ਕੁਚੱਜੀ ਤੇ ਖੋਟੇ ਲੱਛਣਾਂ ਵਾਲੀ ਹੁੰਦੀ ਹੈ ।

ਜੇ ਹਿਰਦੇ ਵਿਚ ਪ੍ਰਭੂ ਦਾ ਡਰ ਆ ਵੱਸੇ, ਤਾਂ ਮਨ ਦੀ ਮੈਲ ਕੱਟੀ ਜਾਂਦੀ ਹੈ, ਸਰੀਰ ਭੀ ਪਵਿੱਤ੍ਰ ਹੋ ਜਾਂਦਾ ਹੈ ; ਗੁਣਾਂ ਦੇ ਖਜ਼ਾਨੇ ਪਰਮਾਤਮਾ ਦਾ ਸਿਮਰਨ ਕਰ ਕੇ ਅੰਦਰ ਚਾਨਣ ਹੋ ਜਾਂਦਾ ਹੈ, ਮਤਿ ਉੱਜਲੀ ਹੋ ਜਾਂਦੀ ਹੈ । (ਅਜੇਹੀ ਜੀਵ-ਇਸਤ੍ਰੀ) ਪਰਮਾਤਮਾ ਦੇ ਡਰ ਵਿਚ ਬੈਠਦੀ ਹੈ, ਡਰ ਵਿਚ ਰਹਿੰਦੀ ਹੈ, ਡਰ ਵਿਚ ਕਿਰਤ ਕਾਰ ਕਰਦੀ ਹੈ, (ਫਿਰ) ਉਸ ਨੂੰ ਇਸ ਜੀਵਨ ਵਿਚ ਆਦਰ ਤੇ ਸੁਖ ਮਿਲਦਾ ਹੈ ਤੇ ਪ੍ਰਭੂ ਦੀ ਹਜ਼ੂਰੀ ਦਾ ਦਰਵਾਜ਼ਾ ਉਸ ਲਈ ਖੁਲ੍ਹ ਜਾਂਦਾ ਹੈ । ਬੇਅੰਤ ਪ੍ਰਭੂ ਦੀ ਜੋਤਿ ਵਿਚ ਆਤਮਾ ਜੋੜਨ ਨਾਲ ਤੇ ਉਸ ਦੇ ਡਰ ਵਿਚ ਰਹਿਣ ਨਾਲ ਉਹ ਨਿਰਭਉ ਪ੍ਰਭੂ ਮਿਲ ਪੈਂਦਾ ਹੈ; ਪਰ, ਹੇ ਨਾਨਕ ! ਜਿਸ ਨੂੰ ਕਰਤਾਰ ਆਪ ਬਖ਼ਸ਼ਸ਼ ਕਰੇ ਉਹੀ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਹੀ ਚੰਗੀ ਹੈ ॥ ੧ ॥

ਮ: ੩ ॥ ਸਦਾ ਸਦਾ ਸਾਲਾਹੀਐ ਸਚੇ ਕਉ ਬਲਿ ਜਾਉ ॥ ਨਾਨਕ
ਏਕੁ ਛੋਡਿ ਦੂਜੈ ਲਗੈ ਸਾ ਜਿਹਵਾ ਜਲਿ ਜਾਉ ॥ ੨ ॥ [ਪੰਨਾ ੫੧੬]

ਅਰਥ :—ਸਦਾ ਬਿਰ ਰਹਿਣ ਵਾਲੇ ਪ੍ਰਭੂ ਦੀ ਹੀ ਸਦਾ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ, ਮੈਂ ਪ੍ਰਭੂ ਤੋਂ ਸਦਕੇ ਹਾਂ । ਪਰ, ਹੇ ਨਾਨਕ ! ਉਹ ਜੀਭ ਸੜ ਜਾਏ ਜੋ ਇਕ ਪ੍ਰਭੂ ਨੂੰ ਛੱਡ ਕੇ ਕਿਸੇ ਹੋਰ (ਦੀ ਯਾਦ) ਵਿਚ ਲੱਗੇ ॥ ੨ ॥

ਪਉੜੀ ॥ ਅੰਸਾ ਅਉਤਾਰੁ ਉਪਾਇਓਨੁ ਭਾਉ ਦੂਜਾ ਕੀਆ ॥ ਜਿਉ
ਰਾਜੇ ਰਾਜੁ ਕਮਾਵਦੇ ਦੁਖ ਸੁਖ ਭਿੜੀਆ ॥ ਈਸਰੁ ਬ੍ਰਹਮਾ ਸੇਵਦੇ ਅੰਤੁ
ਤਿਨ੍ਹੀ ਨ ਲਹੀਆ ॥ ਨਿਰਭਉ ਨਿਰੰਕਾਰੁ ਅਲਖੁ ਹੈ ਗੁਰਮੁਖਿ ਪ੍ਰਗ-
ਟੀਆ ॥ ਤਿਥੈ ਸੋਗੁ ਵਿਜੋਗੁ ਨਾ ਵਿਆਪਈ ਅਸਥਿਰੁ ਜਗਿ ਥੀਆ ॥੧੯॥

ਪਦ ਅਰਥ :-ਅੰਸ (ਸੰ: ਅੰਸ, ਅੰਸ) ਹਿੱਸਾ । ਅੰਸਾ ਅਉਤਾਰ-(ਪਰਮਾਤਮਾ ਦੇ) ਅੰਸਾਂ ਦਾ (ਜਗਤ ਵਿਚ) ਆਉਣਾ, ਦੇਵਤੇ ਆਦਿਕਾਂ ਦਾ ਜਨਮ । ਉਪਾਇਓਨੁ-ਉਸ (ਪ੍ਰਭੂ) ਨੇ ਉਪਾਇਆ । ਦੂਜਾ ਭਾਉ-ਮਾਇਆ ਦਾ ਮੋਹ । ਜਿਉ ਰਾਜੇ-ਰਾਜਿਆਂ ਵਾਂਗ । ਈਸਰ-ਸ਼ਿਵ । ਤਿਨੀ, ਉਹਨਾਂ ਨੇ ਭੀ । ਤਿਥੈ-(ਗੁਰਮੁਖ ਵਾਲੀ) ਅਵਸਥਾ ਵਿਚ । ਸੋਗੁ-ਚਿੰਤਾ । ਵਿਜੋਗੁ-ਵਿਛੋੜਾ । ਜਗਿ-ਜਗਤ ਵਿਚ ।

ਅਰਥ :-ਦੇਵਤੇ ਆਦਿਕਾਂ ਦਾ(ਭੀ) ਜਨਮ ਪ੍ਰਭੂ ਨੇ ਆਪ ਹੀ ਕੀਤਾ ਤੇ ਮਾਇਆ ਦਾ ਮੋਹ ਭੀ ਆਪ ਹੀ ਬਣਾਇਆ । (ਉਹ ਦੇਵਤੇ ਭੀ) ਰਾਜਿਆਂ ਵਾਂਗ ਰਾਜ ਕਰਦੇ ਰਹੇ ਤੇ ਦੁੱਖਾਂ ਸੁਖਾਂ ਦੀ ਖ਼ਾਤਰ ਲੜਦੇ ਰਹੇ । ਬ੍ਰਹਮਾ ਤੇ ਸ਼ਿਵ (ਵਰਗੇ ਵੱਡੇ ਦੇਵਤੇ ਪ੍ਰਭੂ ਨੂੰ) ਸਿਮਰਦੇ ਰਹੇ ਪਰ ਉਹਨਾਂ ਭੀ (ਉਸ ਦੀ ਅਜਬ ਖੇਡ ਦਾ) ਭੇਦ ਨਾਂਹ ਲੱਭਾ ।

ਪਰਮਾਤਮਾ ਨਿ-ਡਰ ਹੈ, ਆਕਾਰ-ਰਹਿਤ ਹੈ ਤੇ ਲਖਿਆ ਨਹੀਂ ਜਾ ਸਕਦਾ, ਗੁਰਮੁਖ ਦੇ ਅੰਦਰ ਪਰਗਟ ਹੁੰਦਾ ਹੈ, ਗੁਰਮੁਖ ਅਵਸਥਾ ਵਿਚ ਚਿੰਤਾ ਤੇ (ਪ੍ਰਭੂ ਨਾਲੋਂ) ਵਿਛੋੜਾ ਦਬਾ ਨਹੀਂ ਪਾ ਸਕਦੇ, ਗੁਰਮੁਖ ਜਗਤ ਵਿਚ (ਮਾਇਆ ਦੇ ਮੋਹ ਵਲੋਂ) ਅਡੋਲ ਰਹਿੰਦਾ ਹੈ ।੧੯।

ਸਲੋਕੁ ਮ: ੩॥ ਏਹੁ ਸਭੁ ਕਿਛੁ ਆਵਣ ਜਾਣੁ ਹੈ ਜੇਤਾ ਹੈ ਆਕਾਰੁ॥
ਜਿਨਿ ਏਹੁ ਲੇਖਾ ਲਿਖਿਆ ਸੋ ਹੋਆ ਪਰਵਾਣੁ ॥ ਨਾਨਕ ਜੇ ਕੋ ਆਪੁ
ਗਣਾਇਦਾ ਸੋ ਮੂਰਖੁ ਗਾਵਾਰੁ ॥ ੧ ॥ [ਪੰਨਾ ੫੧੬]

ਪਦ ਅਰਥ :-ਜਿਨਿ-ਜਿਸ ਮਨੁੱਖ ਨੇ । ਏਹੁ ਲੇਖਾ ਲਿਖਿਆ-ਇਹ ਗੱਲ ਸਮਝ ਲਈ । ਆਪੁ-ਆਪਣੇ ਆਪ ਨੂੰ । ਗਣਾਇਦਾ-ਵੱਡਾ ਅਖਵਾਂਦਾ ।

ਅਰਥ :-ਜਿਤਨਾ ਇਹ ਜਗਤ ਦਿੱਸ ਰਿਹਾ ਹੈ ਇਹ ਸਾਰਾ ਆਉਣ ਜਾਣ ਵਾਲਾ ਹੈ (ਭਾਵ, ਕਦੇ ਇਕੋ ਹਾਲਤ ਵਿਚ ਨਹੀਂ ਰਹਿੰਦਾ, ਸੋ, ਕਿਸੇ ਰਾਜ ਧਨ ਮਿਲਖ ਆਦਿਕ ਤੇ ਮਾਣ ਕਰਨਾ ਮੂਰਖਤਾ ਹੈ) ਜਿਸ ਮਨੁੱਖ ਨੇ ਇਹ ਗੱਲ ਸਮਝ ਲਈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੁੰਦਾ ਹੈ; ਪਰ, ਹੇ ਨਾਨਕ ! ਜੇ (ਇਸ 'ਆਕਾਰ' ਦੇ ਆਸਰੇ) ਆਪਣੇ ਆਪ ਨੂੰ ਵੱਡਾ ਅਖਵਾਂਦਾ ਹੈ (ਭਾਵ, ਮਾਣ ਕਰਦਾ ਹੈ) ਉਹ ਮੂਰਖ ਹੈ ਉਹ ਗਵਾਰ ਹੈ ।੧।

ਮ: ੩ ॥ ਮਨੁ ਕੁੰਚਰੁ, ਪੀਲਕੁ ਗੁਰੂ, ਗਿਆਨੁ ਕੁੰਡਾ, ਜਹ ਖਿੰਚੇ
ਤਹ ਜਾਇ॥ ਨਾਨਕ ਹਸਤੀ ਕੁੰਡੇ ਬਾਹਰਾ ਫਿਰਿ ਫਿਰਿ ਉਝੜਿ ਪਾਇ॥੨॥

ਪਦ ਅਰਥ :-ਕੁੰਚਰੁ-ਹਾਥੀ । ਪੀਲਕੁ-ਹਾਥੀ ਨੂੰ ਚਲਾਣ ਵਾਲਾ, ਮਹਾਵਤ । ਗਿਆਨ-ਗੁਰੂ ਦੀ ਦਿੱਤੀ ਮਤਿ । ਜਹ-ਜਿਧਰ । ਹਸਤੀ-ਹਾਥੀ । ਉਝੜਿ-ਕੁਰਾਹੇ,

ਔੜੜੇ । ਪਾਇ-ਪੈਂਦਾ ਹੈ ।

ਅਰਥ :-ਮਨ (ਮਾਨੋਂ) ਹਾਥੀ ਹੈ ; (ਜੇ) ਸਤਿਗੁਰੂ (ਇਸ ਦਾ) ਮਹਾਵਤ (ਬਣੇ, ਤੇ) ਗੁਰੂ ਦੀ ਦਿੱਤੀ ਮਤਿ (ਇਸ ਦੇ ਸਿਰ ਤੇ) ਕੁੰਡਾ ਹੋਵੇ, ਤਾਂ ਇਹ ਮਨ ਓਧਰ ਜਾਂਦਾ ਹੈ ਜਿਧਰ ਗੁਰੂ ਤੋਰਦਾ ਹੈ । ਪਰ, ਹੇ ਨਾਨਕ ! ਕੁੰਡੇ ਤੋਂ ਬਿਨਾ ਹਾਥੀ ਮੁੜ ਮੁੜ ਕੁਰਾਹੇ ਪੈਂਦਾ ਹੈ । ੨।

ਪਉੜੀ ॥ ਤਿਸੁ ਆਗੈ ਅਰਦਾਸਿ ਜਿਨਿ ਉਪਾਇਆ ॥ ਸਤਿਗੁਰੁ ਅਪਣਾ ਸੇਵਿ ਸਭ ਫਲ ਪਾਇਆ ॥ ਅੰਮ੍ਰਿਤੁ ਹਰਿ ਕਾ ਨਾਉ ਸਦਾ ਧਿਆਇਆ ॥ ਸੰਤ ਜਨਾ ਕੈ ਸੰਗਿ ਦੁਖੁ ਮਿਟਾਇਆ ॥ ਨਾਨਕ ਭਏ ਅਚਿੰਤੁ ਹਰਿ ਧਨੁ ਨਿਹਚਲਾਇਆ ॥੨੦॥ [ਪੰਨਾ ੫੧੬]

ਪਦ ਅਰਥ :-ਜਿਨਿ-ਜਿਸ ਪ੍ਰਭੂ ਨੇ । ਸੇਵਿ-ਸੇਵਾ ਕਰ ਕੇ, ਹੁਕਮ ਕਰ ਕੇ । ਅਚਿੰਤੁ-ਬੇ-ਫਿਕਰ ।

ਅਰਥ-ਜਿਸ ਪ੍ਰਭੂ ਨੇ 'ਭਾਉ ਦੂਜਾ' ਪੈਦਾ ਕੀਤਾ ਹੈ ਜੇ ਉਸ ਦੀ ਹਜ਼ੂਰੀ ਵਿਚ ਅਰਦਾਸ ਕਰੀਏ, ਜੇ ਸਤਿਗੁਰੂ ਦੇ ਹੁਕਮ ਵਿਚ ਤੁਰੀਏ ਤਾਂ (ਮਾਨੋ) ਸਾਰੇ ਫਲ ਮਿਲ ਜਾਂਦੇ ਹਨ, ਪ੍ਰਭੂ ਦਾ ਅੰਮ੍ਰਿਤ-ਨਾਮ ਸਦਾ ਸਿਮਰ ਸਕੀਦਾ ਹੈ, ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ (ਦੂਜੇ ਭਾਉ ਦਾ) ਦੁਖ ਮਿਟਾ ਸਕੀਦਾ ਹੈ, ਤੇ, ਹੇ ਨਾਨਕ ! ਕਦੇ ਨਾਂਹ ਨਾਸ ਹੋਣ ਵਾਲਾ ਨਾਮ-ਧਨ ਖੱਟ ਕੇ ਬੇ-ਫਿਕਰ ਹੋ ਜਾਈਦਾ ਹੈ । ੨੦।

ਸਲੋਕੁ ਮ: ੩॥ ਖੇਤਿ ਮਿਆਲਾ ਉਚੀਆ ਘਰੁ ਉਚਾ ਨਿਰਣਉ ॥ ਮਹਲ ਭਗਤੀ ਘਰਿ ਸਰੈ ਸਜਣ ਪਾਹੁਣਿਅਉ ॥ ਬਰਸਨਾ ਤ ਬਰਸੁ ਘਨਾ ਬਹੁੜਿ ਬਰਸਹਿ ਕਾਹਿ ॥ ਨਾਨਕ ਤਿਨੁ ਬਲਿਹਾਰਣੈ ਜਿਨੁ ਗੁਰਮੁਖਿ ਪਾਇਆ ਮਨ ਮਾਹਿ ॥੧॥ [ਪੰਨਾ ੫੧੭]

ਪਦ ਅਰਥ :-ਖੇਤਿ-ਪੈਲੀ ਵਿਚ । ਮਿਆਲਾ-ਵੱਟਾਂ । ਘਰੁ ਉਚਾ-ਬੱਦਲ । ਨਿਰਣਉ-ਤੱਕ ਕੇ । ਮਹਲ ਘਰਿ-(ਜਿਸ ਜੀਵ-) ਇਸਤ੍ਰੀ ਦੇ ਘਰ ਵਿਚ । ਸਰੈ-ਬਣੀ ਹੋਈ ਹੈ, ਫਥੀ ਹੈ । ਸਜਣ-ਪ੍ਰਭੂ ਜੀ । ਘਨਾ-ਹੇ ਘਨ ! ਹੇ ਬੱਦਲ ! ਹੇ ਸਤਿ-ਗੁਰੂ ! ਬਹੁੜਿ-ਫੇਰ । ਕਾਹਿ-ਕਾਹਦੇ ਲਈ ?

ਅਰਥ :-ਬੱਦਲ ਵੇਖ ਕੇ (ਜੱਟ) ਪੈਲੀ ਵਿਚ ਵੱਟਾਂ ਉੱਚੀਆਂ ਕਰ ਦੇਂਦਾ ਹੈ (ਤੇ ਵਰਖਾ ਦਾ ਪਾਣੀ ਉਸ ਪੈਲੀ ਵਿਚ ਆ ਖਲੋਂਦਾ ਹੈ), (ਤਿਵੇਂ ਹੀ, ਜਿਸ ਜੀਵ-) ਇਸਤ੍ਰੀ ਦੇ ਹਿਰਦੇ ਵਿਚ ਭਗਤੀ (ਦਾ ਉਛਾਲਾ) ਆਉਂਦਾ ਹੈ ਉਥੇ ਪ੍ਰਭੂ ਪ੍ਰਾਹੁਣਾ ਬਣ ਕੇ (ਭਾਵ, ਕੀਣ ਲਈ) ਆਉਂਦਾ ਹੈ ।

ਹੇ ਮੇਘ ! (ਹੇ ਸਤਿਗੁਰੂ !) ਜੇ (ਨਾਮ ਦੀ) ਵਰਖਾ ਕਰਨੀ ਹੈ ਤਾਂ ਵਰਖਾ (ਹੁਣ) ਕਰ, (ਮੇਰੀ ਉਮਰ ਵਿਹਾ ਜਾਣ ਤੇ) ਫੇਰ ਕਾਹਦੇ ਲਈ ਵਰਖਾ ਕਰੇਂਗਾ ?

ਹੇ ਨਾਨਕ ! ਮੈਂ ਸਦਕੇ ਹਾਂ ਉਹਨਾਂ ਤੋਂ ਜਿਨ੍ਹਾਂ ਨੇ ਗੁਰੂ ਦੀ ਰਾਹੀਂ ਪ੍ਰਭੂ ਨੂੰ ਹਿਰਦੇ ਵਿਚ ਲੱਭ ਲਿਆ ਹੈ । ੧ ।

ਮ: ੩ ॥ ਮਿਠਾ ਸੋ ਜੋ ਭਾਵਦਾ ਸਜਣੁ ਸੋ ਜਿ ਰਾਸਿ ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ ॥ ੨ ॥ [੫੧੭]

ਪਦ ਅਰਥ :- ਮਿਠਾ-ਪਿਆਰਾ । ਭਾਵਦਾ-ਸਦਾ ਚੰਗਾ ਲੱਗਦਾ ਹੈ । ਜਿ-ਜੋ । ਰਾਸਿ-ਮੁਆਫਿਕ । ਜਿ ਰਾਸਿ-ਜੋ ਸਦਾ ਮੁਆਫਿਕ ਆਵੇ, ਜਿਸ ਨਾਲ ਸਦਾ ਬਣੀ ਰਹੇ ।

ਅਰਥ :- (ਅਸਲ) ਪਿਆਰਾ ਪਦਾਰਥ ਉਹ ਹੈ ਜੋ ਸਦਾ ਚੰਗਾ ਲੱਗਦਾ ਰਹੇ, (ਅਸਲ) ਮਿੱਤ੍ਰ ਉਹ ਹੈ ਜਿਸ ਨਾਲ ਸਦਾ ਬਣੀ ਰਹੇ (ਪਰ 'ਦੂਜਾ ਭਾਵ' ਨਾਂਹ ਸਦਾ ਚੰਗਾ ਲੱਗਦਾ ਹੈ ਨਾਂਹ ਸਦਾ ਨਾਲ ਨਿਭਦਾ ਹੈ), ਹੇ ਨਾਨਕ ! ਜਿਸ ਦੇ ਅੰਦਰ ਪ੍ਰਭੂ ਆਪ ਚਾਨਣ ਕਰੇ ਉਸ ਨੂੰ ਗੁਰੂ ਦੀ ਰਾਹੀਂ ਇਹ ਸਮਝ ਪੈਂਦੀ ਹੈ । ੨ ।

ਪਉੜੀ ॥ ਪ੍ਰਭੂ ਪਾਸਿ ਜਨ ਕੀ ਅਰਦਾਸਿ ਤੂ ਸਚਾ ਸਾਂਈ ॥ ਤੂ ਰਖਵਾਲਾ ਸਦਾ ਸਦਾ ਹਉ ਤੁਧੁ ਧਿਆਈ ॥ ਜੀਅ ਜੰਤ ਸਭਿ ਤੇਰਿਆ ਤੂ ਰਹਿਆ ਸਮਾਈ ॥ ਜੋ ਦਾਸ ਤੇਰੇ ਕੀ ਨਿੰਦਾ ਕਰੇ ਤਿਸੁ ਮਾਰਿ ਪਚਾਈ ॥ ਚਿੰਤਾ ਛਡਿ ਅਚਿੰਤੁ ਰਹੁ ਨਾਨਕ ਲਗਿ ਪਾਈ ॥ ੨੧ ॥ [ਪੰਨਾ ੫੧੭]

ਪਦ ਅਰਥ :- ਜਨ-ਪ੍ਰਭੂ ਦਾ ਸੇਵਕ । ਹਉ-ਮੈਂ । ਪਾਈ-ਪੈਰੀਂ ।

ਅਰਥ :- ਪ੍ਰਭੂ ਦੇ ਸੇਵਕ ਦੀ ਅਰਦਾਸਿ ਪ੍ਰਭੂ ਦੀ ਹਜੂਰੀ ਵਿਚ (ਇਉਂ ਹੁੰਦੀ) ਹੈ-(‘ਹੇ ਪ੍ਰਭੂ !) ਤੂੰ ਸਦਾ ਰਹਿਣ ਵਾਲਾ ਮਾਲਕ ਹੈਂ, ਤੂੰ ਸਦਾ ਹੀ ਰੱਖਾ ਹੈਂ, ਮੈਂ ਤੈਨੂੰ ਸਿਮਰਦਾ ਹਾਂ, ਸਾਰੇ ਜੀਆ ਜੰਤ ਤੇਰੇ ਹੀ ਹਨ, ਤੂੰ ਇਹਨਾਂ ਵਿਚ ਮੌਜੂਦ ਹੈਂ । ਜੇ ਮਨੁੱਖ ਤੇਰੀ ਬੰਦਗੀ ਕਰਨ ਵਾਲੇ ਦੀ ਨਿੰਦਿਆ ਕਰਦਾ ਹੈ ਤੂੰ ਉਸ ਨੂੰ (ਆਤਮਕ ਮੌਤੇ) ਮਾਰ ਕੇ ਖੁਆਰ ਕਰਦਾ ਹੈਂ ।’

ਹੇ ਨਾਨਕ ! ਤੂੰ ਭੀ ਪ੍ਰਭੂ ਦੀ ਚਰਨੀਂ ਲੱਗ ਤੇ (ਦੁਨੀਆ ਵਾਲੀ) ਚਿੰਤਾ ਛੱਡ ਕੇ ਬੇ-ਫਿਕਰ ਹੋ ਰਹੁ । ੨੧ ।

ਸਲੋਕੁ ਮ: ੩ ॥ ਆਸਾ ਕਰਤਾ ਜਗੁ ਮੁਆ ਆਸਾ ਮਰੈ ਨ ਜਾਇ ॥ ਨਾਨਕ ਆਸਾ ਪੂਰੀਆ ਸਦੇ ਸਿਉ ਚਿਤੁ ਲਾਇ ॥ ੧ ॥ [ਪੰਨਾ ੫੧੭]

ਅਰਥ :- ਜਗਤ (ਦੁਨੀਆ ਦੀਆਂ) ਆਸਾਂ ਬਣਾ ਬਣਾ ਕੇ ਮਰ ਜਾਂਦਾ ਹੈ, ਪਰ

ਇਹ ਆਸ ਕਦੇ ਮਰਦੀ ਨਹੀਂ; ਕਦੇ ਮੁੱਕਦੀ ਨਹੀਂ (ਭਾਵ, ਕਦੇ ਤ੍ਰਿਸ਼ਨਾ ਮੁੱਕਦੀ ਨਹੀਂ, ਕਦੇ ਸੰਤੋਖ ਨਹੀਂ ਆਉਂਦਾ) । ਹੇ ਨਾਨਕ ! ਸਦਾ ਬਿਰ ਰਹਿਣ ਵਾਲੇ ਪ੍ਰਭੂ ਨਾਲ ਚਿੱਤ ਜੋੜਿਆਂ ਮਨੁੱਖ ਦੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ (ਭਾਵ, ਤ੍ਰਿਸ਼ਨਾ ਮੁੱਕ ਜਾਂਦੀ ਹੈ) । ੧ ।

ਮ: ੩ ॥ ਆਸਾ ਮਨਸਾ ਮਰਿ ਜਾਇਸੀ ਜਿਨਿ ਕੀਤੀ ਸੋ ਲੈ ਜਾਇ ॥ ਨਾਨਕ ਨਿਹਚਲੁ ਕੋ ਨਹੀ ਬਾਝਹੁ ਹਰਿ ਕੈ ਨਾਇ ॥ ੨ ॥

[ਪੰਨਾ ੫੧੭]

ਪਦ ਅਰਥ :-ਮਨਸਾ-ਮਨ ਦਾ ਫੁਰਨਾ । ਜਿਨਿ-ਜਿਸ ਪ੍ਰਭੂ ਨੇ । ਕੀਤੀ-(ਆਸਾ ਮਨਸਾ) ਪੈਦਾ ਕੀਤੀ । ਸੋ-ਉਹੀ ਪ੍ਰਭੂ । ਲੈ ਜਾਇ-ਨਾਸ ਕਰੇ ।

ਅਰਥ :-ਇਹ ਦੁਨੀਆ ਦੀ ਆਸ, ਇਹ ਮਾਇਆ ਦਾ ਫੁਰਨਾ ਤਦੋਂ ਹੀ ਮੁੱਕਣਗੇ ਜਦੋਂ ਉਹ ਪ੍ਰਭੂ ਆਪ ਮੁਕਾਏਗਾ ਜਿਸ ਨੇ ਇਹ (ਆਸਾ ਮਨਸਾ) ਪੈਦਾ ਕੀਤੇ, (ਕਿਉਂਕਿ) ਹੇ ਨਾਨਕ ! (ਤਦੋਂ ਹੀ ਯਕੀਨ ਬਣੇਗਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਸਦਾ ਬਿਰ ਰਹਿਣ ਵਾਲਾ ਨਹੀਂ (ਫਿਰ ਕਿਸ ਦੀ ਆਸ ਬੰਨ੍ਹੀਏ ?) । ੨ ।

ਪਉੜੀ ॥ ਆਪੇ ਜਗਤੁ ਉਪਾਇਓਨੁ ਕਰਿ ਪੂਰਾ ਥਾਟੁ ॥ ਆਪੇ ਸਾਹੁ ਆਪੇ ਵਣਜਾਰਾ ਆਪੇ ਹੀ ਹਰਿ ਹਾਟੁ ॥ ਆਪੇ ਸਾਗਰੁ ਆਪੇ ਬੋਹਿਥਾ ਆਪੇ ਹੀ ਖੇਵਾਟੁ ॥ ਆਪੇ ਗੁਰੁ ਚੇਲਾ ਹੈ ਆਪੇ ਆਪੇ ਦਸੇ ਘਾਟੁ ॥ ਜਨ ਨਾਨਕ ਨਾਮੁ ਧਿਆਇ ਤੂ ਸਭਿ ਕਿਲਵਿਖ ਕਾਟੁ ॥ ੨੨ ॥ ੧ ॥ ਸੁਧੁ ॥ [ਪੰਨਾ ੫੧੭]

ਪਦ ਅਰਥ :-ਉਪਾਇਓਨੁ-ਉਪਾਇਆ ਉਸ (ਪ੍ਰਭੂ) ਨੇ । ਥਾਟੁ-ਬਨਾਵਟ, ਬਣਤਰ । ਪੂਰਾ-ਮੁਕੰਮਲ, ਜਿਸ ਵਿਚ ਕੋਈ ਉਣਤਾ ਨਾਂਹ ਹੋਵੇ । ਵਣਜਾਰਾ-ਵਪਾਰੀ । ਹਾਟੁ-ਹੱਟ (ਜਿਥੇ ਸੌਦਾ ਹੋ ਰਿਹਾ ਹੈ) । ਬੋਹਿਥਾ-ਜਹਾਜ਼ । ਖੇਵਾਟੁ-ਮਲਾਹ । ਘਾਟੁ-ਪੱਤਣ । ਕਿਲਵਿਖ-ਪਾਪ ।

ਅਰਥ :-ਮੁਕੰਮਲ ਬਣਤਰ ਬਣਾਂ ਕੇ ਪ੍ਰਭੂ ਨੇ ਆਪ ਹੀ ਜਗਤ ਪੈਦਾ ਕੀਤਾ, ਏਥੇ ਪ੍ਰਭੂ ਆਪ ਹੀ ਸਮੁੰਦਰ ਹੈ, ਆਪ ਹੀ ਜਹਾਜ਼ ਹੈ ਤੇ ਆਪ ਹੀ ਮਲਾਹ ਹੈ, ਏਥੇ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਤੇ ਆਪ ਹੀ (ਪਾਰਲਾ) ਪੱਤਣ ਵਿਖਾਂਦਾ ਹੈ ।

ਹੇ ਦਾਸ ਨਾਨਕ ! ਤੂੰ ਉਸ ਪ੍ਰਭੂ ਦਾ ਨਾਮ ਸਿਮਰ ਤੇ ਆਪਣੇ ਸਾਰੇ ਪਾਪ ਦੂਰ ਕਰ ਲੈ । ੨੨ । ੧ । ਸੁਧੁ ।

ਨੋਟ :—ਸ੍ਰੀ ਕਰਤਾਰ ਪੁਰ ਵਾਲੀ 'ਬੀੜ' ਵਿਚ ਇਸ 'ਵਾਰ' ਦੀ 'ਬਾਣੀ' ਦੀ ਲਿਖਤ ਨਾਲੋਂ 'ਸਲੋਕ ਮ: ੩' ਆਦਿਕ ਸਾਰੇ ਸਿਰ-ਲੇਖ ਬਰੀਕ, ਲਿਖਤ ਦੇ ਹਨ। ਇਸ ਤੋਂ ਅੰਦਾਜ਼ਾ ਇਹ ਲੱਗ ਸਕਦਾ ਹੈ ਕਿ ਸਿਰ-ਲੇਖਾਂ ਵਾਸਤੇ ਪਹਿਲਾਂ ਥਾਂ ਖਾਲੀ ਰਖੀ ਗਈ ਹੈ, ਫਿਰ, ਚੰਗੀ ਤਰ੍ਹਾਂ ਸੋਧ ਕੇ (ਕਿ ਸਲੋਕ ਠੀਕ ਉਸੇ ਹੀ ਗੁਰ-ਵਿਅਕਤੀ ਦੇ ਹਨ) 'ਸਿਰ-ਲੇਖ' ਬਾਰੀਕ-ਕਲਮ ਨਾਲ ਦਰਜ ਕੀਤੇ ਹਨ। ਤਾਹੀਏਂ 'ਵਾਰ' ਦੇ ਮੁੱਕਣ ਤੇ ਹਾਸ਼ੀਏ ਤੋਂ ਬਾਹਰ ਲਫਜ਼ 'ਸੁਧੁ' ਲਿਖਿਆ ਹੈ, ਭਾਵ ਇਹ ਕਿ, ਸਲੋਕ ਠੀਕ ਸਿਰ-ਲੇਖ ਵਾਲੇ ਗੁਰ-ਵਿਅਕਤੀ ਦੇ ਹੀ ਹਨ ; ਇਹ ਗੱਲ ਸੋਧ ਕੇ ਵੇਖ ਲਈ ਹੈ।

—:੦:—

ਰਾਗੁ ਗੁਜਰੀ ਵਾਰ ਮਹਲਾ ੫

ਵਾਰ ਦਾ ਭਾਵ

ਪਉੜੀ ਵਾਰ—

(੧) ਸ੍ਰਿਸ਼ਟੀ ਰਚ ਕੇ ਇਸ ਵਿਚ ਹਰ ਥਾਂ ਪ੍ਰਭੂ ਆਪ ਮੌਜੂਦ ਹੈ, ਸਭ ਦੀ ਪਾਲਣਾ ਆਪ ਹੀ ਕਰਦਾ ਹੈ, ਸਭ ਜੀਵ ਉਸ ਨੇ, ਮਾਨੋ, ਇਕ ਧਾਰੀ ਵਿਚ ਪ੍ਰੋਤੇ ਹੋਏ ਹਨ, ਉਸ ਦੀ ਰਜ਼ਾ ਅਨੁਸਾਰ ਹੀ ਕਈ ਜੀਵ ਜਗਤ ਦੇ ਵਿਕਾਰਾਂ ਵਿਚ ਖੁਆਰ ਹੋ ਰਹੇ ਹਨ ਤੇ ਜਿਨ੍ਹਾਂ ਉਤੇ ਮੇਹਰ ਕਰਦਾ ਹੈ ਉਹ ਉਸ ਦਾ ਸਿਮਰਨ ਕਰ ਕੇ ਸੰਸਾਰ-ਸਮੁੰਦਰ ਦੀਆਂ ਵਿਕਾਰਾਂ ਦੀਆਂ ਲਹਿਰਾਂ ਵਿਚੋਂ ਬਚ ਨਿਕਲਦੇ ਹਨ।

(੨) ਵਡੇ ਵਡੇ ਦੇਵਤਿਆਂ ਤੋਂ ਲੈ ਕੇ ਸਾਰੇ ਜੀਅ ਜੰਤ ਪ੍ਰਭੂ ਦੀ ਸਿਫਤਿ ਸਾਲਾਹ ਕਰਦੇ ਹਨ, ਤਾਲੇ ਪੇਟੇ ਵਾਂਗ ਪਰਮਾਤਮਾ ਸਭ ਜੀਵਾਂ ਵਿਚ ਮਿਲਿਆ ਹੋਇਆ ਹੈ, ਜਿਥਰ ਜਿਥਰ ਲਾਂਦਾ ਹੈ ਓਥਰ ਓਥਰ ਜੀਵ ਲੱਗਦੇ ਹਨ, ਜਿਨ੍ਹਾਂ ਉਤੇ ਪ੍ਰਭੂ ਆਪ ਤੁਠਦਾ ਹੈ ਉਹੀ ਉਸ ਦੀ ਬੰਦਗੀ ਕਰਦੇ ਹਨ।

(੩) ਮਨੁੱਖ ਦੀ ਆਪਣੀ ਚਤੁਰਾਈ ਸਿਆਣਪ ਕੰਮ ਨਹੀਂ ਦੇਂਦੀ, ਮਨੁੱਖ ਆਪ ਤਾਂ ਸਗੋਂ ਭਲੇ ਕੰਮਾਂ ਵਲੋਂ ਆਲਸ ਹੀ ਕਰਦਾ ਹੈ, ਜਿਸ ਉੱਤੇ ਪ੍ਰਭੂ ਦੀ ਮੇਹਰ ਦੀ ਨਜ਼ਰ ਹੋਵੇ, ਉਸ ਨੂੰ ਗੁਰਮੁਖਾਂ ਦੀ ਸੰਗਤਿ ਵਿਚ ਮੇਲਦਾ ਹੈ, ਜਿਥੇ ਉਹ ਸੇਵਾ ਕਰਦਾ ਹੈ ਤੇ ਸਿਫਤਿ ਸਾਲਾਹ ਸੁਣਦਾ ਹੈ।

(੪) ਜੋ ਪ੍ਰਭੂ ਇਕ ਛਿਨ ਵਿਚ ਕੁਦਰਤਿ ਦੇ ਅਨੇਕਾਂ ਕੌਤਕ ਰਚ ਦੇਂਦਾ ਹੈ, ਜੋ ਸਭ ਜੀਵਾਂ ਦੇ ਦਿਲ ਦੀ ਹਰ ਵੇਲੇ ਜਾਣਦਾ ਹੈ, ਉਹ ਜਿਸ ਮਨੁੱਖ ਤੇ ਰਹਿਮ ਕਰਦਾ ਹੈ ਉਸ ਨੂੰ ਆਪਣੀ ਯਾਦ ਵਿਚ ਜੋੜਦਾ ਹੈ ਤੇ ਵਿਕਾਰਾਂ ਤੋਂ ਬਚਾਂਦਾ ਹੈ ਉਹ ਮਨੁੱਖ ਇਹਨਾਂ

ਵਿਕਾਰਾਂ ਅਗੇ ਮਨੁੱਖ-ਜਨਮ ਦੀ ਬਾਜ਼ੀ ਹਾਰ ਕੇ ਨਹੀਂ ਜਾਂਦਾ ।

(੫) ਜਗਤ ਵਿਚ ਕਾਮਾਦਿਕ ਕਈ ਵਿਕਾਰ ਤੇ ਬਲਾਵਾਂ ਹਨ ਜੋ ਮਨੁੱਖ ਨੂੰ ਹਰ ਵੇਲੇ ਚੰਬੜੇ ਰਹਿੰਦੇ ਹਨ, ਕਈ ਕਿਸਮ ਦੇ ਫਿਕਰ ਅੰਦੇਸੇ ਇਸ ਨੂੰ ਲੱਗੇ ਰਹਿੰਦੇ ਹਨ, ਪਰ ਜਿਸ ਨੂੰ ਸਤਿਗੁਰੂ ਉਪਦੇਸ਼ ਦੇਂਦਾ ਹੈ ਉਹ ਮਨੁੱਖ ਨਾਮ ਸਿਮਰ ਕੇ ਇਹਨਾਂ ਵਿਕਾਰਾਂ ਤੇ ਅੰਦੇਸਿਆਂ ਤੋਂ ਬਚ ਜਾਂਦਾ ਹੈ, ਕਿਉਂਕਿ ਉਹ ਸੰਤੋਖੀ ਜੀਵਨ ਵਾਲਾ ਹੋ ਜਾਂਦਾ ਹੈ, ਪਰ ਐਸੇ ਭਾਗਾਂ ਵਾਲੇ ਹੁੰਦੇ ਕੋਈ ਵਿਰਲੇ ਹੀ ਹਨ ।

(੬) ਜੋ ਮਨੁੱਖ ਆਪਣੀ ਸਿਆਣਪ ਛੱਡ ਕੇ ਆਪਣਾ ਮਨ ਗੁਰੂ ਦੇ ਹਵਾਲੇ ਕਰ ਦੇਂਦਾ ਹੈ, ਉਸ ਦੀ ਦੁਰਮਤਿ ਨਾਸ ਹੋ ਜਾਂਦੀ ਹੈ, ਉਹ ਜਗਤ ਦੇ ਵਿਕਾਰਾਂ ਵਿਚ ਨਹੀਂ ਫਸਦਾ, ਕੋਈ ਮੰਦਾ ਕੰਮ ਨਹੀਂ ਕਰਦਾ, ਜਿਸ ਦੇ ਕਾਰਨ ਉਸ ਨੂੰ ਪਰਲੋਕ ਵਿਚ ਕੋਈ ਡਰ ਖ਼ਤਰਾ ਹੋਵੇ, 'ਨਾਮ' ਦੀ ਬਠਕਤਿ ਨਾਲ ਉਸ ਦੇ ਮਨ ਨੂੰ ਸੰਤੋਖ ਪ੍ਰਾਪਤ ਹੁੰਦਾ ਹੈ, ਪਰ ਗੁਰੂ ਦੀ ਸਰਨ ਉਹੀ ਮਨੁੱਖ ਆਉਂਦਾ ਹੈ ਜਿਸ ਤੇ ਧੁਰੋਂ ਮੋਹਰ ਹੋਵੇ ।

(੭) ਗੁਰੂ ਪਾਸ ਪ੍ਰਭੂ ਦੀ ਸਿਫਤਿ ਸਾਲਾਹ ਦਾ ਖ਼ਜ਼ਾਨਾ ਹੈ ਜੋ ਪ੍ਰਭੂ ਦੀ ਮੋਹਰ ਨਾਲ ਮਿਲਦਾ ਹੈ, ਸਤਿਗੁਰੂ ਜਿਸ ਮਨੁੱਖ ਤੇ ਮੋਹਰ ਦੀ ਨਜ਼ਰ ਕਰਦਾ ਹੈ ਉਸ ਦੀ ਭਟਕਣਾ ਮੁੱਕ ਜਾਂਦੀ ਹੈ ਕਿਉਂਕਿ ਪ੍ਰਭੂ-ਚਰਨਾਂ ਦਾ ਪਿਆਰ ਉਸ ਨੂੰ ਜਗਤ ਦੇ ਸਾਰੇ ਖ਼ਜ਼ਾਨਿਆਂ ਨਾਲੋਂ ਵਧੀਕ ਕੀਮਤੀ ਦਿੱਸਦਾ ਹੈ, ਕੋਈ ਮਨੁੱਖ ਉਸ ਦੀ ਬਰਾਬਰੀ ਨਹੀਂ ਕਰ ਸਕਦਾ ।

(੮) ਜੋ ਮਨੁੱਖ ਸਤਿਗੁਰੂ ਦੀ ਮੱਤ ਲੈਂਦਾ ਹੈ ਉਸ ਨੂੰ ਪ੍ਰਭੂ ਦਾ ਗਿਆਨ ਪ੍ਰਾਪਤ ਹੁੰਦਾ ਹੈ, ਜਿਉਂ ਜਿਉਂ ਉਹ ਨਾਮ ਸਿਮਰਦਾ ਹੈ ਉਸ ਦੇ ਸਾਰੇ ਆਤਮਕ ਰੋਗ ਦੂਰ ਹੋ ਜਾਂਦੇ ਹਨ, ਉਸ ਦੇ ਮਨ ਵਿਚ ਠੰਢ ਪੈ ਜਾਂਦੀ ਹੈ; ਹਉਮੈ ਦੂਰ ਕਰਨ ਕਰਕੇ ਕੋਈ ਰੁਕਾਵਟ ਉਸ ਦੇ ਜੀਵਨ ਦੇ ਰਾਹ ਵਿਚ ਨਹੀਂ ਆਉਂਦੀ ।

(੯) ਜੋ ਮਨੁੱਖ ਸਾਧ ਸੰਗਤਿ ਵਿਚ ਅੱਪੜਦਾ ਹੈ, ਗੁਰਮੁਖਾਂ ਦਾ ਦਰਸ਼ਨ ਕਰਦਾ ਹੈ ਉਸ ਦੇ ਮਨ ਦੀ ਮੈਲ ਕੱਟੀ ਜਾਂਦੀ ਹੈ, ਉਸ ਦੇ ਮਨ ਵਿਚ ਪ੍ਰਭੂ-ਸਿਮਰਨ ਦਾ ਉਤਸ਼ਾਹ ਪੈਦਾ ਹੁੰਦਾ ਹੈ, ਉਹ ਵਿਕਾਰਾਂ ਵਲ ਨਹੀਂ ਪਰਤਦਾ ਕਿਉਂਕਿ ਉਹ ਸੁਆਸ ਸੁਆਸ ਨਾਮ ਸਿਮਰਦਾ ਹੈ, ਪਰ, ਸਾਧ ਸੰਗਤਿ ਭੀ ਪ੍ਰਭੂ ਦੀ ਮੋਹਰ ਨਾਲ ਹੀ ਮਿਲਦੀ ਹੈ ।

(੧੦) ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਹ ਦੁੱਖਾਂ ਦੀ ਮਾਰ ਤੋਂ ਬਚ ਜਾਂਦਾ ਹੈ, ਜੂਨਾਂ ਵਿਚ ਨਹੀਂ ਪੈਂਦਾ, ਹਰ ਥਾਂ ਉਸ ਨੂੰ ਪਰਮਾਤਮਾ ਹੀ ਦਿੱਸਦਾ ਹੈ, ਵਿਕਾਰਾਂ ਵਲੋਂ ਉਹ ਆਪਣੀ ਰੁਚੀ ਸਮੇਟ ਲੈਂਦਾ ਹੈ, ਇਕ ਵਾਰੀ ਪ੍ਰਭੂ ਦੀ ਹਜ਼ੂਰੀ ਵਿਚ ਪ੍ਰਵਾਨ ਹੋ ਕੇ ਉਹ ਮੁੜ ਖੋਟੇ ਪਾਸੇ ਨਹੀਂ ਜਾਂਦਾ ।

(੧੧) ਜਗਤ ਦੀ ਸਾਰੀ ਖੇਡ ਪਰਮਾਤਮਾ ਦੇ ਆਪਣੇ ਹੱਥ ਵਿਚ ਹੈ । ਉਸ ਦੇ

‘ਨਾਮ’ ਦਾ ਖ਼ਜ਼ਾਨਾ ਭੀ ਉਸ ਦੇ ਆਪਣੇ ਹੀ ਵੱਸ ਵਿਚ ਹੈ ; ਜਿਸ ਉੱਤੇ ਤੁਠਦਾ ਹੈ ਤੇ ਨਾਮ ਦੀ ਦਾਤਿ ਦੇਂਦਾ ਹੈ, ਉਹੀ ਨਾਮ ਸਿਮਰਦਾ ਹੈ ।

(੧੨) ਪ੍ਰਭੂ ਦੀ ਇਹ ਆਪਣੀ ਰਜ਼ਾ ਹੈ ਕਿ ਕੋਈ ਜੀਵ ਵਿਕਾਰਾਂ ਵਿਚ ਪ੍ਰਵਿਰਤ ਹਨ ਤੇ ਕੋਈ ਸਿਮਰਨ ਵਿਚ; ਮਨੁੱਖ ਦੀ ਆਪਣੀ ਕੋਈ ਚਤੁਰਾਈ ਜਾਂ ਹੀਲਾ ਕਾਰਗਰ ਨਹੀਂ ਹੋ ਸਕਦਾ, ਜੋ ਮਨੁੱਖ ਪਰਮਾਤਮਾ ਦਾ ਆਸਰਾ ਤੱਕਦਾ ਹੈ, ਪ੍ਰਭੂ ਦੀ ਸ਼ਰਨ ਪੈਂਦਾ ਹੈ ਉਸ ਤੇ ਦਿਆਲ ਹੋ ਕੇ ਪ੍ਰਭੂ ਨਾਮ ਦੀ ਦਾਤਿ ਦੇਂਦਾ ਹੈ ।

(੧੩) ਦਿਆਲ ਹੋ ਕੇ ਪ੍ਰਭੂ ਜਿਸ ਦੇ ਹਿਰਦੇ ਵਿਚ ਸਿਮਰਨ ਦੀ ਦਾਤਿ ਦੇ ਕੇ ਠੰਢ ਵਰਤਾਂਦਾ ਹੈ, ਉਸ ਦੇ ਸਾਰੇ ਰੋਣੇ ਮੁੱਕ ਜਾਂਦੇ ਹਨ, ਗੁਰੂ ਦੇ ਪ੍ਰਤਾਪ ਨਾਲ ਉਸ ਦੇ ਸਾਰੇ ਰੋਗ ਦੂਰ ਹੋ ਜਾਂਦੇ ਹਨ, ਮਾਇਆ ਵਾਲੇ ਬੰਧਨ ਕੱਟੇ ਜਾਂਦੇ ਹਨ ਤੇ ਉਸ ਦਾ ਜੀਵਨ ਸੰਤੋਖ ਵਾਲਾ ਹੋ ਜਾਂਦਾ ਹੈ ।

(੧੪) ਪ੍ਰਭੂ ਦੀ ਮੋਹਰ ਨਾਲ ਜੋ ਜੋ ਮਨੁੱਖ ‘ਨਾਮ’ ਸਿਮਰਦੇ ਹਨ, ‘ਨਾਮ’ ਉਹਨਾਂ ਦੀ ਜ਼ਿੰਦਗੀ ਦਾ ਆਸਰਾ ਬਣ ਜਾਂਦਾ ਹੈ, ਦਿਨ ਰਾਤ ‘ਨਾਮ’ ਅੰਮ੍ਰਿਤ ਨਾਲ ਹੀ ਉਹ ਮਾਇਆ ਵਲੋਂ ਰੱਜੇ ਰਹਿੰਦੇ ਹਨ, ਇਸ ਵਾਸਤੇ ਕੋਈ ਦੁੱਖ ਦਰਦ ਰੋਗ ਉਹਨਾਂ ਨੂੰ ਪੋਹ ਨਹੀਂ ਸਕਦਾ ।

(੧੫) ਕਾਮਾਦਿਕ ਵਿਕਾਰ ਬੜੇ ਸੂਰਮੇ ਬਲੀ ਜੋਧੇ ਹਨ, ਸਾਧਾਰਨ ਤ੍ਰੈਗੁਣੀ ਜੀਵ ਤਾਂ ਕਿਤੇ ਰਹੇ, ਇਹ ਵੱਡੇ ਵੱਡੇ ‘ਤਿਆਗੀਆਂ’ ਨੂੰ ਭੀ ਜ਼ੋਰ ਕਰ ਲੈਂਦੇ ਹਨ, ਸਭ ਨੂੰ ਜਿੱਤ ਜਿੱਤ ਕੇ ਆਪਣੀ ਰਬੀਅਤਿ ਬਣਾ ਲੈਂਦੇ ਹਨ; ਮਾਇਆ ਦੀ ਖ਼ਾਤਰ ਭਟਕਣ ਤੇ ਮਾਇਆ ਦਾ ਮੋਹ ਇਹਨਾਂ ਸੂਰਮਿਆਂ ਦਾ, ਮਾਨੋ, ਕਿਲ੍ਹਾ ਤੇ ਕਿਲ੍ਹੇ ਦੇ ਗੁਰਿਗਦੇ ਡੂੰਘੀ ਖਾਈ ਹਨ । ਇਹਨਾਂ ਤੋਂ ਬਚਣ ਦਾ ਇੱਕੋ ਹੀ ਤਰੀਕਾ ਹੈ—ਸਤਿਗੁਰੂ ਦੀ ਓਟ ।

(੧੬) ‘ਭਰਮਗੜ੍ਹ’ ਵਿਚ ਕੈਦ ਹੋਏ ਜੀਵ ਨੂੰ ਕਾਮਾਦਿਕਾਂ ਪਾਸੋਂ ਸਤਿਗੁਰੂ ਹੀ ਛੁਡਾਂਦਾ ਹੈ, ਗੁਰੂ ਮਨੁੱਖ ਨੂੰ ਪ੍ਰਭੂ ਦੇ ਨਾਮ ਦਾ ਖ਼ਜ਼ਾਨਾ ਦੇਂਦਾ ਹੈ ; ‘ਨਾਮ’ ਐਸੀ ਦਵਾਈ ਹੈ ਜਿਸ ਨਾਲ ਵੱਡੇ ਤੋਂ ਵੱਡਾ ਭਿਆਨਕ ਰੋਗ ਨਾਸ ਹੋ ਜਾਂਦਾ ਹੈ ।

(੧੭) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਵੱਸ ਪੈਂਦਾ ਹੈ ਉਸ ਦਾ ਮਨ ਹਰ ਵੇਲੇ ਖਿੜਿਆ ਰਹਿੰਦਾ ਹੈ, ਉਸ ਨੂੰ ਕਿਸੇ ਵਿਕਾਰ ਆਦਿਕ ਤੋਂ ਡਰ ਖ਼ਤਰਾ ਨਹੀਂ ਹੁੰਦਾ ਕਿਉਂਕਿ ਉਸ ਨੂੰ ਯਕੀਨ ਆ ਜਾਂਦਾ ਹੈ ਕਿ ਜੋ ਕੁਝ ਹੋ ਰਿਹਾ ਹੈ ਪਰਮਾਤਮਾ ਦੀ ਰਜ਼ਾ ਵਿਚ ਹੋ ਰਿਹਾ ਹੈ ਤੇ ਪਰਮਾਤਮਾ ਬੰਦਗੀ ਕਰਨ ਵਾਲੇ ਨੂੰ ਆਪ ਹੱਥ ਦੇ ਕੇ ਬਚਾਂਦਾ ਹੈ ।

(੧੮) ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ ਆਪਣੇ ‘ਨਾਮ’ ਦੀ ਦਾਤਿ ਦੇਂਦਾ ਹੈ, ਉਹਨਾਂ ਦੀ ਦੁਰਮਤਿ ਤੇ ਭਰਮ ਭਉ ਦੂਰ ਹੋ ਜਾਂਦੇ ਹਨ; ਨਾਂਹ ਹੀ ਉਹ ਜਨਮ ਮਰਨ ਦੇ ਗੇੜ ਵਿਚ ਪੈਂਦੇ ਹਨ, ਨਾਂਹ ਹੀ ਕੋਈ ਐਸਾ ਕੰਮ ਕਰਦੇ ਹਨ ਜਿਸ ਕਰ ਕੇ ਪਛੁਤਾਣਾ ਪਏ;

ਉਹ ਹਰ ਵੇਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਪ੍ਰੋ ਰੱਖਦੇ ਹਨ ।

(੧੯) ਸਰਬ-ਨਿਵਾਸੀ ਪ੍ਰਭੂ ਜਿਸ ਮਨੁੱਖ ਤੇ ਤੁਠਦਾ ਹੈ, ਉਸ ਪਾਸੋਂ ਸਿਮਰਨ ਦੀ ਕਮਾਈ ਆਪ ਹੀ ਕਰਾਂਦਾ ਹੈ, ਜਿਸ ਦੇ ਹਿਰਦੇ ਵਿਚ ਵੱਸਦਾ ਹੈ ਉਸ ਦਾ ਜੀਵਨ ਸੁਖੀ ਹੋ ਜਾਂਦਾ ਹੈ, ਪਰ, ਉਹੀ ਮਨੁੱਖ ਸਿਮਰਨ ਕਰਦਾ ਹੈ, ਜੋ ਸਤਿਗੁਰੂ ਦਾ ਆਸਰਾ ਲੈਂਦਾ ਹੈ ।

(੨੦) ਜੋ ਮਨੁੱਖ ਪਰਮਾਤਮਾ ਦੇ ਹੋ ਕੇ ਰਹਿੰਦੇ ਹਨ ਉਹਨਾਂ ਨੂੰ ਪ੍ਰਭੂ ਵਿਕਾਰਾਂ ਦੁੱਖਾਂ ਤੋਂ ਇਉਂ ਬਚਾ ਲੈਂਦਾ ਹੈ, ਮਾਨੋ, ਉਹਨਾਂ ਨੂੰ ਗਲ ਲਾ ਲੈਂਦਾ ਹੈ, ਕੋਈ ਵਿਕਾਰ ਦੁੱਖ ਉਹਨਾਂ ਤੇ ਦਬਾਉ ਨਹੀਂ ਪਾ ਸਕਦਾ । ਪਰ, ਜੋ ਬੰਦੇ ਗੁਰਮੁਖਾਂ ਦੀ ਨਿੰਦਾ ਕਰਦੇ ਹਨ, ਉਹਨਾਂ ਦੇ ਅੰਦਰ ਸ਼ਾਂਤੀ ਨਹੀਂ ਹੁੰਦੀ, ਉਹ, ਮਾਨੋ, ਘੋਰ ਨਰਕ ਵਿਚ ਸੜ ਰਹੇ ਹਨ ।

(੨੧) ਪਰਮਾਤਮਾ ਦਾ ਸਿਮਰਨ ਕਰਨ ਨਾਲ ਦੁਨੀਆ ਵਾਲੇ ਬੌਰੇ ਮਿਟ ਜਾਂਦੇ ਹਨ, ਮਨੁੱਖ ਦੀ ਆਤਮਾ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ, ਉਸ ਦੇ ਹਿਰਦੇ ਵਿਚ ਸੁਖ, ਅਡੋਲਤਾ ਤੇ ਖੁਸ਼ੀ ਆ ਵੱਸਦੀ ਹੈ, ਭਗਤ ਤੇ ਪ੍ਰਭੂ ਇਕ-ਰੂਪ ਹੋ ਜਾਂਦੇ ਹਨ ।

ਸਮੁੱਚਾ ਭਾਵ—

(੧) (੧ ਤੋਂ ੪ ਤਕ) ਵਡੇ ਵਡੇ ਬੰਦਿਆਂ ਤੋਂ ਲੈ ਕੇ ਸਾਰੇ ਜੀਵ ਇਸ ਰੰਗਾ ਰੰਗਾ ਜਗਤ ਦੇ ਰਚਨਹਾਰ ਕਰਤਾਰ ਨੇ ਆਪਣੇ ਹੁਕਮ-ਰੂਪ ਧਾਰੀ ਵਿਚ ਪ੍ਰੋਤੇ ਹੋਏ ਹਨ, ਤਾਣੇ ਪੋਟੇ ਵਾਂਗ ਉਹ ਸਭ ਵਿਚ ਮਿਲਿਆ ਹੋਇਆ ਹੈ, ਸਭਨਾਂ ਦੇ ਦਿਲਾਂ ਦੀ ਉਹ ਹਰ ਵੇਲੇ ਜਾਣਦਾ ਹੈ, ਇਹ ਉਸ ਦੀ ਆਪਣੀ ਰਜ਼ਾ ਹੀ ਹੈ ਕਿ ਕਈ ਜੀਵ ਵਿਕਾਰਾਂ ਵਿਚ ਖੁਆਰ ਹੋ ਰਹੇ ਹਨ, ਮਨੁੱਖ ਦੀ ਕੋਈ ਚਤੁਰਾਈ ਸਿਆਣਪ ਇਸ ਨੂੰ ਬਚਾ ਨਹੀਂ ਸਕਦੀ, ਜਿਸ ਮਨੁੱਖ ਤੇ ਮੋਹਰ ਕਰਦਾ ਹੈ ਉਸ ਨੂੰ ਆਪਣੀ ਯਾਦ ਤੇ ਸਿਫਤਿ ਸਾਲਾਹ ਵਿਚ ਜੋੜਦਾ ਹੈ ।

(੨)(੫ ਤੋਂ ੧੦ ਤਕ) ਜਿਸ ਮਨੁੱਖ ਤੇ ਪਰਮਾਤਮਾ ਦੀ ਕਿਰਪਾ-ਦ੍ਰਿਸ਼ਟੀ ਹੁੰਦੀ ਹੈ ਉਸ ਭਾਗਾਂ ਵਾਲੇ ਨੂੰ ਸਤਿਗੁਰੂ ਦੀ ਸੰਗਤਿ ਨਸੀਬ ਹੁੰਦੀ ਹੈ, ਗੁਰੂ ਪਾਸ ਪ੍ਰਭੂ ਦੀ ਸਿਫਤਿ ਸਾਲਾਹ ਦਾ, ਮਾਨੋ, ਖਜ਼ਾਨਾ ਹੈ, ਜਿਉਂ ਜਿਉਂ ਮਨੁੱਖ ਆਪਣਾ ਮਨ ਗੁਰੂ ਦੇ ਹਵਾਲੇ ਕਰਦਾ ਹੈ, ਉਸ ਦੀ ਦੁਰਮਤਿ ਨਾਸ ਹੁੰਦੀ ਹੈ, ਪ੍ਰਭੂ-ਚਰਨਾਂ ਦਾ ਪਿਆਰ ਉਸ ਨੂੰ ਜਗਤ ਦੇ ਸਾਰੇ ਖਜ਼ਾਨਿਆਂ ਨਾਲੋਂ ਵਧੀਕ ਪਿਆਰਾ ਲੱਗਦਾ ਹੈ, ਨਾਮ ਸਿਮਰਨ ਨਾਲ ਉਸ ਦੇ ਮਨ ਵਿਚ ਠੰਢ ਪੈਂਦੀ ਹੈ, ਸੰਤੋਖ ਆਉਂਦਾ ਹੈ, ਵਿਕਾਰਾਂ ਵਲੋਂ ਉਹ ਆਪਣੀ ਰੁਚੀ ਸਮੇਟ ਲੈਂਦਾ ਹੈ, ਇਸ ਤਰ੍ਹਾਂ ਇਕ ਵਾਰੀ ਪ੍ਰਭੂ ਦੀ ਹਜ਼ੂਰੀ ਵਿਚ ਪ੍ਰਵਾਨ ਹੋ ਕੇ ਉਹ ਮੁੜ ਖੋਟੇ ਪਾਸੇ ਨਹੀਂ ਜਾਂਦਾ ।

(੩) (੧੧ ਤੋਂ ੧੬) ਜਗਤ ਦੀ ਸਾਰੀ ਖੇਡ ਪਰਮਾਤਮਾ ਦੇ ਆਪਣੇ ਹੱਥ ਵਿਚ ਹੈ, ਜੀਵਾਂ ਦਾ ਵਿਕਾਰਾਂ ਵਿਚ ਪ੍ਰਵਿਰਤ ਹੋਣਾ ਭੀ ਪ੍ਰਭੂ ਦੀ ਹੀ ਰਜ਼ਾ ਹੈ, ਜੀਵ ਦੀ ਚਤੁਰਾਈ ਕਾਰਗਰ ਨਹੀਂ ਹੋ ਸਕਦੀ, ਇਹ ਕਾਮਾਦਿਕ ਵਿਕਾਰ ਇਤਨੇ ਬਲੀ ਹਨ ਕਿ ਵਡੇ ਵੱਡੇ ਤਿਆਗੀ ਭੀ ਇਹਨਾਂ ਦੇ ਜ਼ੋਰ ਹੋ ਜਾਂਦੇ ਹਨ, ਇਕੋ ਹੀ ਬਚਾਉ ਹੈ—ਪ੍ਰਭੂ ਦੀ ਮੋਹਰ ਨਾਲ ਸਤਿਗੁਰੂ ਦੀ ਓਟ। ਗੁਰੂ ਮਨੁੱਖ ਨੂੰ 'ਨਾਮ' ਦਾ ਖਜ਼ਾਨਾ ਦੇਂਦਾ ਹੈ; 'ਨਾਮ' ਐਸੀ ਦਵਾਈ ਹੈ ਜਿਸ ਨਾਲ ਵਡੇ ਤੋਂ ਵਡੇ ਅਸਾਧ ਆਤਮਕ ਰੋਗ ਨਾਸ ਹੋ ਜਾਂਦੇ ਹਨ।

(੪) (੧੭ ਤੋਂ ੨੧ ਤਕ) 'ਨਾਮ' ਦੀ ਬਰਕਤਿ ਨਾਲ ਮਨੁੱਖ ਦਾ ਮਨ ਖਿੜਿਆ ਰਹਿੰਦਾ ਹੈ, ਜੀਵਨ ਸੁਖੀ ਹੋ ਜਾਂਦਾ ਹੈ, ਕੋਈ ਵਿਕਾਰ ਦੁੱਖ ਆਦਿਕ ਉਸ ਤੇ ਦਬਾਉ ਨਹੀਂ ਪਾ ਸਕਦਾ, 'ਨਾਮ' ਵਿਚ ਮਨ ਹਰ ਵੇਲੇ ਪ੍ਰਤਾ ਰਹਿਣ ਕਰਕੇ ਬੰਦਗੀ ਵਾਲਾ ਮਨੁੱਖ ਤੇ ਪਰਮਾਤਮਾ ਇਕ-ਰੂਪ ਹੋ ਜਾਂਦੇ ਹਨ।

ਮੁੱਖ ਭਾਵ—

ਇਹ ਸਾਰਾ ਬਹੁ-ਰੰਗੀ ਜਗਤ ਕਰਤਾਰ ਨੇ ਆਪ ਰਚਿਆ ਹੈ, ਵਿਕਾਰਾਂ ਦੀ ਹੋਂਦ ਭੀ ਉਸੇ ਦੀ ਰਜ਼ਾ ਅਨੁਸਾਰ ਹੈ, ਪਰ, ਇਹ ਵਿਕਾਰ ਇਤਨੇ ਬਲੀ ਹਨ ਕਿ ਮਨੁੱਖ ਆਪਣੀ ਚਤੁਰਾਈ ਨਾਲ ਇਹਨਾਂ ਤੋਂ ਬਚ ਨਹੀਂ ਸਕਦਾ। ਜਿਸ ਮਨੁੱਖ ਤੇ ਪ੍ਰਭੂ ਮੋਹਰ ਕਰਦਾ ਹੈ ਉਹ ਗੁਰੂ ਦੀ ਸਰਨ ਪੈ ਕੇ 'ਨਾਮ' ਸਿਮਰਦਾ ਹੈ, 'ਨਾਮ' ਦੀ ਬਰਕਤਿ ਨਾਲ ਕੋਈ ਵਿਕਾਰ ਦਬਾਉ ਨਹੀਂ ਪਾ ਸਕਦਾ, ਜੀਵਨ ਸੁਖੀ ਹੋ ਜਾਂਦਾ ਹੈ ਤੇ ਮਨੁੱਖ ਪ੍ਰਭੂ ਦਾ ਰੂਪ ਹੋ ਜਾਂਦਾ ਹੈ।

ਵਾਰ ਦੀ ਬਣਤਰ

ਇਹ 'ਵਾਰ' ਗੁਰੂ ਅਰਜਨ ਸਾਹਿਬ ਦੀ ਰਚੀ ਹੋਈ ਹੈ, ਇਸ ਵਿਚ ੨੧ 'ਪਉੜੀਆਂ' ਹਨ, ਹਰੇਕ ਪਉੜੀ ਦੇ ਨਾਲ ਦੋ ਦੋ ਸ਼ਲੋਕ ਹਨ, ਸਾਰੇ ਸ਼ਲੋਕਾਂ ਦੀ ਗਿਣਤੀ ੪੨ ਹੈ, ਤੇ ਇਹ ਸਾਰੇ ਸ਼ਲੋਕ ਭੀ ਗੁਰੂ ਅਰਜਨ ਸਾਹਿਬ ਦੇ ਹੀ ਹਨ।

ਹਰੇਕ 'ਪਉੜੀ' ਵਿਚ ਅਠ ਅਠ ਤੁਕਾਂ ਹਨ, ਸਿਰਫ ਪਉੜੀ ਨੰ: ੨੦ ਵਿਚ ਪੰਜ ਤੁਕਾਂ ਹਨ। ਪਹਿਲੀ ਤੇ ਵੀਹਵੀਂ ਪਉੜੀ ਛੱਡ ਕੇ ਬਾਕੀ ਸਾਰੀਆਂ ਪਉੜੀਆਂ ਦੇ ਨਾਲ ਵਰਤੇ ਹੋਏ ਸ਼ਲੋਕ ਦੋ ਦੋ ਤੁਕਾਂ ਦੇ ਹਨ (ਦੂਜੀ ਪਉੜੀ ਦਾ ਪਹਿਲਾ ਸ਼ਲੋਕ ਭੀ ਚਾਰ ਤੁਕਾਂ ਦਾ ਹੈ), ਇਹਨਾਂ ੩੭ ਸ਼ਲੋਕਾਂ ਵਿਚ ਲਹਿੰਦੀ ਬੋਲੀ ਦੇ ਲਫਜ਼ ਜ਼ਿਆਦਾ ਮਿਲਦੇ ਹਨ। ਸ਼ਲੋਕਾਂ ਦੀ ਸਾਂਵੀ ਵੰਡ, ਇਕੋ ਜਿਹੀ 'ਦੋ-ਤੁਕੀ' ਬਨਾਵਟ, ਇਕੋ ਜਿਹਾ ਮਜ਼ਮੂਨ, ਸਾਰੇ ਹੀ ਸ਼ਲੋਕ ਤੇ ਪਉੜੀਆਂ ਇਕੋ ਹੀ ਗੁਰ-ਵਿਅਕਤੀ ਦੀਆਂ—ਇਹਨਾਂ ਗੱਲਾਂ ਤੋਂ ਸੁਤੇ

ਹੀ ਇਹ ਅਨੁਮਾਨ ਲਾਇਆ ਜਾ ਸਕਦਾ ਹੈ ਕਿ ਇਹ 'ਵਾਰ' ਤੇ ਇਸ ਦੇ ਨਾਲ ਵਰਤੇ ਹੋਏ 'ਸ਼ਲੋਕ' ਇਕੋ ਹੀ ਵਕਤ ਦੇ ਉਚਾਰੇ ਹੋਏ ਹਨ। 'ਆਸਾ ਦੀ ਵਾਰ' ਵਿਚ ਇਹ ਗੱਲ ਨਹੀਂ ਹੈ, ਇਕ ਤਾਂ ਓਥੇ ਸ਼ਲੋਕਾਂ ਦੇ ਮਜ਼ਮੂਨ ਵੱਖੋ ਵੱਖਰੇ ਹਨ, ਦੂਜੇ, ਪਉੜੀਆਂ ਨਾਲ ਵਰਤੇ ਸ਼ਲੋਕਾਂ ਦੀ ਵੰਡ ਸਾਂਵੀ ਨਹੀਂ ਹੈ, ਤੀਜੇ, ਕਈ ਪਉੜੀਆਂ ਨਾਲ ਗੁਰੂ ਨਾਨਕ ਸਾਹਿਬ ਦਾ ਆਪਣਾ ਉਚਾਰਿਆ ਹੋਇਆ ਕੋਈ ਸ਼ਲੋਕ ਭੀ ਨਹੀਂ ਹੈ।

੧ ਓ ਸਤਿਗੁਰ ਪ੍ਰਸਾਦਿ ॥

ਰਾਗੁ ਗੁਜਰੀ ਵਾਰ ਮਹਲਾ ੫

ਸਲੋਕੁ ਮ: ੫ ॥ ਅੰਤਰਿ ਗੁਰੂ ਆਰਾਧਣਾ ਜਿਹਵਾ ਜਪਿ ਗੁਰ ਨਾਉ ॥
ਨੇੜੀ ਸਤਿਗੁਰੁ ਪੇਖਣਾ ਸੁਣਨੀ ਸੁਣਨਾ ਗੁਰ ਨਾਉ ॥ ਸਤਿਗੁਰ ਸੇਤੀ
ਰਤਿਆ ਦਰਗਹ ਪਾਈਐ ਠਾਉ ॥ ਕਹੁ ਨਾਨਕ ਕਿਰਪਾ ਕਰੇ ਜਿਸ ਨੋ ਏਹ
ਵਬੁ ਦੇਇ ॥ ਜਗ ਮਹਿ ਉਤਮ ਕਾਢੀਅਹਿ ਵਿਰਲੇ ਕੇਈ ਕੇਇ ॥ ੧ ॥
[ਪੰਨਾ ੫੧੭]

ਪਦ ਅਰਥ :—ਅੰਤਰਿ—ਮਨ ਵਿਚ। ਆਰਾਧਣਾ—ਯਾਦ ਕਰਨਾ। ਗੁਰ ਨਾਉ—
ਗੁਰੂ ਦਾ ਨਾਮ। ਸੁਣਨੀ—ਕੰਨਾਂ ਨਾਲ। ਸੇਤੀ—ਨਾਲ। ਰਤਿਆ—ਰੰਗੀਜ ਕੇ, ਪਿਆਰ
ਕੀਤਿਆਂ। ਵਬੁ—ਚੀਜ਼। ਕਾਢੀਅਹਿ—ਅਖਵਾਂਦੇ ਹਨ।

ਅਰਥ :—ਜੇ ਆਪਣੇ ਗੁਰੂ (ਦੇ ਪਿਆਰ) ਵਿਚ ਰੰਗੇ ਜਾਈਏ ਤਾਂ (ਪ੍ਰਭੂ ਦੀ)
ਹਜ਼ੂਰੀ ਵਿਚ ਥਾਂ ਮਿਲਦਾ ਹੈ। ਮਨ ਵਿਚ ਗੁਰੂ ਨੂੰ ਯਾਦ ਕਰਨਾ, ਜੀਭ ਨਾਲ ਗੁਰੂ ਦਾ
ਨਾਮ ਜਪਣਾ, ਅੱਖਾਂ ਨਾਲ ਗੁਰੂ ਨੂੰ ਵੇਖਣਾ, ਕੰਨਾਂ ਨਾਲ ਗੁਰੂ ਦਾ ਨਾਮ ਸੁਣਨਾ—ਇਹ
ਦਾਤਿ, ਆਖ, ਹੇ ਨਾਨਕ ! ਉਸ ਮਨੁੱਖ ਨੂੰ ਪ੍ਰਭੂ ਦੇਂਦਾ ਹੈ ਜਿਸ ਉਤੇ ਮੋਹਰ ਕਰਦਾ ਹੈ,
ਅਜੇਹੇ ਬੰਦੇ ਜਗਤ ਵਿਚ ਸ਼੍ਰੇਸ਼ਟ ਅਖਵਾਉਂਦੇ ਹਨ, (ਪਰ ਅਜੇਹੇ ਹੁੰਦੇ) ਕੋਈ ਵਿਰਲੇ
ਵਿਰਲੇ ਹਨ। ੧।

ਮ: ੫ ॥ ਰਖੇ ਰਖਣਹਾਰਿ ਆਪਿ ਉਬਾਰਿਅਨੁ ॥ ਗੁਰ ਕੀ ਪੈਰੀ
ਪਾਇ ਕਾਜ ਸਵਾਰਿਅਨੁ ॥ ਹੋਆ ਆਪਿ ਦਇਆਲੁ ਮਨਹੁ ਨ ਵਿਸਾਰਿਅਨੁ ॥

ਸਾਧ ਜਨਾ ਕੈ ਸੰਗਿ ਭਵਜਲੁ ਤਾਰਿਅਨੁ ॥ ਸਾਕਤ ਨਿੰਦਕ ਦੁਸਟ ਖਿਨ
ਮਹਿ ਬਿਦਾਰਿਅਨੁ ॥ ਤਿਸੁ ਸਾਹਿਬ ਕੀ ਟੇਕ ਨਾਨਕ ਮਨੈ ਮਾਹਿ ॥ ਜਿਸੁ
ਸਿਮਰਤ ਸੁਖੁ ਹੋਇ ਸਗਲੇ ਦੁਖ ਜਾਹਿ ॥ ੨ ॥ [ਪੰਨਾ ੫੧੭]

ਪਦ ਅਰਥ :—ਰਖਣਹਾਰਿ—ਰੱਖਣਹਾਰ ਨੇ, ਰੱਖਿਆ ਕਰਨ ਵਾਲੇ (ਪ੍ਰਭੂ) ਨੇ।

ਉਬਾਰਿਅਨੁ—ਬਚਾ ਲਏ ਉਸ (ਪ੍ਰਭੂ) ਨੇ । ਸਵਾਰਿਅਨੁ—ਸਵਾਰ ਦਿੱਤੇ ਉਸ ਨੇ ।
ਮਨਹੁ—ਮਨ ਤੋਂ । ਵਿਸਾਰਿਅਨੁ—ਵਿਸਾਰ ਦਿੱਤੇ ਉਸ ਨੇ । ਭਵਜਲ—ਸੰਸਾਰ ਸਮੁੰਦਰ ।
ਤਾਰਿਅਨੁ—ਤਾਰੇ ਉਸ ਨੇ । ਸਾਕਤ—ਟੁਟੇ ਹੋਏ, ਵਿਛੁੜੇ ਹੋਏ । ਬਿਦਾਰਿਅਨੁ—ਨਾਸ
ਕਰ ਦਿੱਤੇ ਉਸ ਨੇ ।

ਅਰਥ:—ਰੱਖਿਆ ਕਰਨ ਵਾਲੇ ਪਰਮਾਤਮਾ ਨੇ ਜਿਨ੍ਹਾਂ ਬੰਦਿਆਂ ਦੀ ਮਦਦ ਕੀਤੀ,
ਉਹਨਾਂ ਨੂੰ ਉਸ ਨੇ ਆਪ (ਵਿਕਾਰਾਂ ਤੋਂ) ਬਚਾ ਲਿਆ ਹੈ, ਉਹਨਾਂ ਨੂੰ ਗੁਰੂ ਦੀ ਪੈਰੀਂ
ਪਾ ਕੇ ਉਹਨਾਂ ਦੇ ਸਾਰੇ ਕੰਮ ਉਸ ਨੇ ਸਵਾਰ ਦਿੱਤੇ ਹਨ, ਜਿਨ੍ਹਾਂ ਉੱਤੇ ਪ੍ਰਭੂ ਆਪ
ਦਿਆਲ ਹੋਇਆ ਹੈ, ਉਹਨਾਂ ਨੂੰ ਉਸ ਨੇ (ਆਪਣੇ) ਮਨੋਂ ਵਿਸਾਰਿਆ ਨਹੀਂ, ਉਹਨਾਂ
ਨੂੰ ਗੁਰਮੁਖਾਂ ਦੀ ਸੰਗਤਿ ਵਿਚ (ਰੱਖ ਕੇ) ਸੰਸਾਰ ਸਮੁੰਦਰ ਤਰਾ ਦਿੱਤਾ ।

ਜੋ ਉਸ ਦੇ ਚਰਨਾਂ ਤੋਂ ਟੁਟੇ ਹੋਏ ਹਨ, ਜੋ ਨਿੰਦਾ ਕਰਦੇ ਰਹਿੰਦੇ ਹਨ, ਜੋ ਗੰਦੇ
ਆਚਰਨ ਵਾਲੇ ਹਨ, ਉਹਨਾਂ ਨੂੰ ਇਕ ਪਲ ਵਿਚ ਉਸ ਨੇ ਮਾਰ ਮੁਕਾਇਆ ਹੈ ।

ਨਾਨਕ ਦੇ ਮਨ ਵਿਚ ਭੀ ਉਸ ਮਾਲਕ ਦਾ ਆਸਰਾ ਹੈ ਜਿਸ ਨੂੰ ਸਿਮਰਿਆਂ ਸੁਖ
ਮਿਲਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ । ੨ ।

**ਪਉੜੀ ॥ ਅਕੁਲ ਨਿਰੰਜਨ ਪੁਰਖੁ, ਅਗਮੁ ਅਪਾਰੀਐ ॥ ਸਚੇ
ਸਚਾ ਸਚੁ ਸਚੁ ਨਿਹਾਰੀਐ ॥ ਕੂੜੁ ਨਾ ਜਾਪੈ ਕਿਛੁ ਤੇਰੀ ਧਾਰੀਐ ॥ ਸਭਸੈ
ਦੇ ਦਾਤਾਰੁ ਜੇਤ ਉਪਾਰੀਐ ॥ ਇਕਤੁ ਸੂਤਿ ਪਰੋਇ ਜੋਤਿ ਸੰਜਾਰੀਐ ॥
ਹੁਕਮੈ ਭਵਜਲ ਮੰਝਿ ਹੁਕਮੇ ਤਾਰੀਐ ॥ ਪ੍ਰਭੁ ਜੀਉ, ਤੁਧੁ ਪਿਆਏ ਸੋਇ
ਜਿਸੁ ਭਾਗੁ ਮਥਾਰੀਐ ॥ ਤੇਰੀ ਗਤਿ ਮਿਤਿ ਲਖੀ ਨ ਜਾਇ, ਹਉ ਤੁਧੁ
ਬਲਿਹਾਰੀਐ ॥ ੧ ॥ [ਪੰਨਾ ੫੧੮]**

ਪਦ ਅਰਥ :—ਅਕੁਲ—ਅ+ਕੁਲ, ਜਿਸ ਦੀ ਕੋਈ ਖਾਸ ਕੁਲ ਨਹੀਂ ।
ਨਿਰੰਜਨ—ਨਿਰ+ਅੰਜਨ, ਜਿਸ ਨੂੰ ਮਾਇਆ ਦੀ ਕਾਲਖ ਨਹੀਂ ਲੱਗ ਸਕਦੀ ।
ਪੁਰਖੁ—ਜੋ ਸਭ ਵਿਚ ਮੌਜੂਦ ਹੈ । ਅਗਮੁ—ਜਿਸ ਤਕ ਪਹੁੰਚ ਨ ਹੋ ਸਕੇ, ਅਪਹੁੰਚ ।
ਅਪਾਰੀਐ—ਅ+ਪਾਰ, ਜਿਸ ਦਾ ਪਾਰਲਾ ਬੰਨਾ ਨਾਂਹ ਲੱਭ ਸਕੇ । ਸਚਾ—ਸਦਾ ਥਿਰ
ਠੀਠ ਵਾਲਾ । ਨਿਹਾਰੀਐ—ਵੇਖਦਾ ਹੈ । ਨ ਜਾਪੈ—ਨਹੀਂ ਜਾਪਦੀ, ਮਲੂਮ ਨਹੀਂ
ਹੁੰਦੀ । ਧਾਰੀਐ—ਬਣਾਈ ਹੋਈ ਹੈ । ਦੇ—ਦੇਂਦਾ ਹੈ । ਜੇਤ—ਜਿਤਨੀ (ਸ੍ਰਿਸਟੀ) । ਇਕਤੁ
ਸੂਤਿ—ਇਕੋ ਧਾਰੀ ਵਿਚ । ਸੰਜਾਰੀਐ—ਮਿਲਾ ਦਿੱਤੀ ਹੈ । ਮਥਾਰੀਐ—ਮੱਥੇ ਤੇ । ਗਤਿ—
ਹਾਲਤ । ਮਿਤਿ—ਮਿਣਤੀ, ਅੰਦਾਜ਼ਾ ।

ਅਰਥ :—ਹੇ ਪਰਮਾਤਮਾ ! ਤੇਰੀ ਕੋਈ ਖਾਸ ਕੁਲ ਨਹੀਂ, ਮਾਇਆ ਦੀ ਕਾਲਖ
ਤੈਨੂੰ ਲੱਗ ਨਹੀਂ ਸਕਦੀ, ਸਭ ਵਿਚ ਮੌਜੂਦ ਹੈ, ਅਪਹੁੰਚ ਤੇ ਬੇਅੰਤ ਹੈ, ਤੂੰ ਸਦਾ ਹੀ

ਕਾਇਮ ਰਹਣ ਵਾਲਾ ਤੇ ਸੱਚ ਮੁਚ ਹਸਤੀ ਵਾਲਾ ਵੇਖਣ ਵਿਚ ਆਉਂਦਾ ਹੈ, ਸਾਰੀ ਸ੍ਰਿਸ਼ਟੀ ਤੇਰੀ ਹੀ ਰਚੀ ਹੋਈ ਹੈ (ਇਸ ਵਿਚ ਭੀ) ਕੋਈ ਚੀਜ਼ ਫਰਜ਼ੀ (ਭਾਵ, ਮਨ-ਘੜਤ) ਨਹੀਂ ਜਾਪਦੀ ।

(ਜਿਤਨੀ ਭੀ) ਸ੍ਰਿਸ਼ਟੀ ਪ੍ਰਭੂ ਨੇ ਪੈਦਾ ਕੀਤੀ ਹੈ (ਇਸ ਵਿਚ) ਸਭ ਜੀਵਾਂ ਨੂੰ ਦਾਤਾਰ ਪ੍ਰਭੂ (ਦਾਤਾਂ) ਦੋਂਦਾ ਹੈ; ਸਭ ਨੂੰ ਇੱਕੋ ਹੀ (ਹੁਕਮ-ਰੂਪ) ਧਾਰੀ ਵਿਚ ਪ੍ਰੋ ਕੇ (ਸਭ ਵਿਚ ਉਸ ਨੇ ਆਪਣੀ) ਜੋਤਿ ਮਿਲਾਈ ਹੋਈ ਹੈ; ਆਪਣੇ ਹੁਕਮ ਅੰਦਰ ਹੀ (ਉਸ ਨੇ ਜੀਵਾਂ ਨੂੰ) ਸੰਸਾਰ ਸਮੁੰਦਰ ਵਿਚ (ਫਸਾਇਆ ਹੋਇਆ ਹੈ ਤੇ) ਹੁਕਮ ਅੰਦਰ ਹੀ (ਇਸ ਵਿਚੋਂ) ਤਾਰਦਾ ਹੈ ।

ਹੇ ਪ੍ਰਭੂ ਜੀ ! ਤੈਨੂੰ ਉਹੀ ਮਨੁੱਖ ਸਿਮਰਦਾ ਹੈ ਜਿਸ ਦੇ ਮੱਥੇ ਤੇ ਭਾਗ ਹੋਵੇ; ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ ਕਿ ਤੂੰ ਕਿਹੋ ਜਿਹਾ ਹੈਂ ਤੇ ਕੇਡਾ ਵੱਡਾ ਹੈਂ, ਮੈਂ ਤੈਥੋਂ ਸਦਕੇ ਹਾਂ । ੧ ।

ਸਲੋਕੁ ਮ: ੫ ॥ ਜਾ ਤੂੰ ਤੁਸਹਿ ਮਿਹਰਵਾਨ ਅਚਿੰਤੁ ਵਸਹਿ ਮਨ ਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਨਉ ਨਿਧਿ ਘਰਿ ਮਹਿ ਪਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਗੁਰ ਕਾ ਮੰਤ੍ਰ ਕਮਾਹਿ ॥ ਜਾ ਤੂੰ ਤੁਸਹਿ ਮਿਹਰਵਾਨ ਤਾ ਨਾਨਕ ਸਚਿ ਸਮਾਹਿ ॥੧॥ [ਪੰਨਾ ੫੧੮]

ਪਦ ਅਰਥ :- ਤੁਸਹਿ—ਤੂੰ ਠਹਿਰਾ ਹੈਂ । ਅਚਿੰਤੁ—ਅਚਨ ਚੇਤ ਹੀ, ਸੋਚ ਤੇ ਜਤਨ ਤੋਂ ਬਿਨਾ ਹੀ । ਵਸਹਿ—ਤੂੰ ਆ ਵੱਸਦਾ ਹੈਂ । ਨਿਧਿ—ਖਜ਼ਾਨੇ । ਮੰਤ੍ਰ—ਉਪਦੇਸ਼ । ਸਚਿ—ਸੱਚ ਵਿਚ ।

ਅਰਥ :- ਹੇ ਮਿਹਰਵਾਨ ਪ੍ਰਭੂ ! ਜੇ ਤੂੰ ਤੂੰ ਪਏਂ ਤਾਂ ਤੂੰ ਸਹਿਜ ਸੁਭਾਇ ਹੀ (ਜੀਵਾਂ ਦੇ) ਮਨ ਵਿਚ ਆ ਵੱਸਦਾ ਹੈਂ, ਜੀਵ, ਮਾਨੋ, ਨੌ ਖਜ਼ਾਨੇ (ਹਿਰਦੇ) ਘਰ ਵਿਚ ਹੀ ਲੱਭ ਲੈਂਦੇ ਹਨ; ਸਤਿਗੁਰੂ ਦਾ ਸ਼ਬਦ ਕਮਾਉਣ ਲੱਗ ਪੈਂਦੇ ਹਨ, ਅਤੇ, ਹੇ ਨਾਨਕ ! ਜੀਵ ਸੱਚ ਵਿਚ ਲੀਨ ਹੋ ਜਾਂਦੇ ਹਨ । ੧ ।

ਮ: ੫ ॥ ਕਿਤੀ ਬੈਹਨਿ ਬੈਹਣੇ ਮੁਚੁ ਵਜਾਇਨਿ ਵਜ ॥ ਨਾਨਕ ਸਚੇ ਨਾਮ ਵਿਣੁ ਕਿਸੈ ਨ ਰਹੀਆ ਲਜ ॥੨॥ [ਪੰਨਾ ੫੧੮]

ਪਦ ਅਰਥ :- ਕਿਤੀ—ਕਈ ਜੀਵ । ਬੈਹਨਿ—ਬੈਠਦੇ ਹਨ (ਅੱਖਰ 'ਨ' ਦੇ ਨਾਲ ਅੱਧਾ 'ਹ' ਹੈ) । ਬੈਹਣ—ਬੈਠਨ ਦੀ ਥਾਂ । ਬੈਹਣੇ—ਥਾਂ ਤੇ । ਮੁਚੁ—ਬਹੁਤ । ਵਜ—ਵਾਜੇ । ਲਜ—ਇੱਜ਼ਤ ।

ਅਰਥ :- ਹੇ ਨਾਨਕ ! (ਇਸ ਜਗਤ ਵਿਚ) ਬੇਅੰਤ ਜੀਵ ਇਹਨਾਂ ਥਾਵਾਂ ਤੇ

ਬੈਠ ਗਏ ਹਨ ਤੇ ਬਹੁਤ ਵਾਜੇ ਵਜਾ ਗਏ ਹਨ, ਪਰ, ਸੱਚੇ ਨਾਮ ਤੋਂ ਵਾਜੇ ਰਹਿ ਕੇ ਕਿਸੇ ਦੀ ਭੀ ਇੱਜ਼ਤ ਨਹੀਂ ਰਹੀ । ੨ ।

ਪਉੜੀ ॥ ਤੁਧੁ ਧਿਆਇਨ੍ ਬੇਦ ਕਤੇਬਾ ਸਣੁ ਖੜੇ ॥ ਗਣਤੀ ਗਣੀ ਨ ਜਾਇ ਤੇਰੈ ਦਰਿ ਪੜੇ ॥ ਬ੍ਰਹਮੇ ਤੁਧੁ ਧਿਆਇਨ੍ ਇੰਦ੍ਰ ਇੰਦ੍ਰਾਸਣਾ ॥ ਸੰਕਰ ਬਿਸਨ ਅਵਤਾਰ ਹਰਿ ਜਸੁ ਮੁਖਿ ਭਣਾ ॥ ਪੀਰ ਪਿਕਾਬਰ ਸੇਖ ਮਸਾਇਕ ਅਉਲੀਏ ॥ ਓਤਿ ਪੋਤਿ ਨਿਰੰਕਾਰ ਘਟਿ ਘਟਿ ਮਉਲੀਏ ॥ ਕੂੜਹੁ ਕਰੇ ਵਿਣਾਸੁ ਧਰਮੇ ਤਗੀਐ ॥ ਜਿਤੁ ਜਿਤੁ ਲਾਇਹਿ ਆਪਿ ਤਿਤੁ ਤਿਤੁ ਲਗੀਐ ॥ ੨ ॥ [ਪੰਨਾ ੫੧੮]

ਪਦ ਅਰਥ :- ਕਤੇਬਾ—ਤੋਰੇਤ, ਜ਼ਬੂਰ, ਅੰਜੀਲ, ਕੁਰਾਨ । ਸਣੁ—ਸਮੇਤ । ਇੰਦ੍ਰਾਸਣਾ—ਇੰਦ੍ਰ ਦੇ ਆਸਣ ਵਾਲੇ । ਸੰਕਰ—ਸ਼ਿਵ । ਮੁਖਿ—ਮੂੰਹ ਨਾਲ । ਭਣਾ—ਉਚਾਰਦੇ ਹਨ । ਪਿਕਾਬਰ—ਪੈਗੰਬਰ । ਮਸਾਇਕ—ਕਈ ਸ਼ੇਖ਼ । ਅਉਲੀਏ—ਵਲੀ । ਓਤ—ਉਣਿਆ ਹੋਇਆ । ਪੋਤ—ਪ੍ਰੋਤਾ ਹੋਇਆ । ਓਤਿ ਪੋਤਿ—ਜਿਵੇਂ ਤਾਣਾ ਤੇ ਪੋਟਾ ਆਪੋ ਵਿਚ ਮਿਲੇ ਹੋਏ ਹਨ । ਮਉਲੀਏ—ਮੌਲ ਰਿਹਾ ਹੈ, ਪ੍ਰਵੁਲਤ ਹੈ । ਤਗੀਐ—ਤੋੜ ਨਿਭੀਦਾ ਹੈ ।

ਅਰਥ :- ਹੇ ਪ੍ਰਭੂ ! (ਤੋਰੇਤ, ਜ਼ਬੂਰ, ਅੰਜੀਲ, ਕੁਰਾਨ) ਕਤੇਬਾਂ ਸਮੇਤ ਵੇਦ (ਭਾਵ, ਹਿੰਦੂ ਮੁਸਲਮਾਨ ਆਦਿਕ ਸਾਰੇ ਮਤਾਂ ਦੇ ਧਰਮ-ਪੁਸਤਕ) ਤੈਨੂੰ ਖੜੇ ਸਿਮਰ ਰਹੇ ਹਨ, ਇਤਨੇ ਜੀਵ ਤੇਰੇ ਦਰ ਤੇ ਡਿੱਗੇ ਹੋਏ ਹਨ ਕਿ ਉਹਨਾਂ ਦੀ ਗਿਣਤੀ ਨਹੀਂ ਗਿਣੀ ਜਾ ਸਕਦੀ, ਕਈ ਬ੍ਰਹਮੇ ਤੇ ਸਿੰਘਾਸਨਾਂ ਵਾਲੇ ਕਈ ਇੰਦਰ ਤੈਨੂੰ ਧਿਆਉਂਦੇ ਹਨ, ਹੇ ਹਰੀ ! ਕਈ ਸ਼ਿਵ ਤੇ ਵਿਸ਼ਨੂ ਦੇ ਅਵਤਾਰ ਤੇਰਾ ਜਸ ਮੂੰਹੋਂ ਉਚਾਰ ਰਹੇ ਹਨ, ਕਈ ਪੀਰ, ਪੈਗੰਬਰ, ਬੇਅੰਤ ਸ਼ੇਖ਼ ਤੇ ਵਲੀ (ਤੋਰੇ ਗੁਣ ਗਾ ਰਹੇ ਹਨ), ਹੇ ਨਿਰੰਕਾਰ ! ਤਾਣੇ ਪੋਟੇ ਵਾਂਗ ਹਰੇਕ ਸਰੀਰ ਵਿਚ ਤੂੰ ਹੀ ਮੌਲ ਰਿਹਾ ਹੈਂ ।

(ਹੇ ਪ੍ਰਭੂ !) ਸ਼ੁਠ ਦੇ ਕਾਰਨ (ਜੀਵ ਆਪਣੇ ਆਪ ਦਾ) ਨਾਸ਼ ਕਰ ਲੈਂਦਾ ਹੈ, ਧਰਮ ਦੀ ਰਾਹੀਂ (ਤੋਰੇ ਨਾਲ ਜੀਵਾਂ ਦੀ) ਤੋੜ ਨਿਭ ਜਾਂਦੀ ਹੈ, ਪਰ ਜਿਧਰ ਜਿਧਰ ਤੂੰ ਆਪ ਲਾਉਂਦਾ ਹੈਂ, ਓਧਰ ਓਧਰ ਹੀ ਲੱਗ ਸਕੀਦਾ ਹੈ (ਜੀਵਾਂ ਦੇ ਵੱਸ ਦੀ ਗੱਲ ਨਹੀਂ ਹੈ) । ੨ ।

ਸਲੋਕੁ ਮ: ੫ ॥ ਚੰਗਿਆਈ ਆਲਕੁ ਕਰੇ ਬੁਰਿਆਈ ਹੋਇ ਸੇਰੁ ॥ ਨਾਨਕ ਅਜੁ ਕਲਿ ਆਵਸੀ ਗਾਫਲ ਫਾਹੀ ਪੇਰੁ ॥ ੧ ॥ [ਪੰਨਾ ੫੧੮]

ਪਦ ਅਰਥ :- ਆਲਕੁ—ਆਲਸ । ਸੇਰੁ—ਭਾਵ, ਦਲੇਰ । ਅਜੁ ਕਲਿ—ਛੇਤੀ ਹੀ

ਆਵਸੀ—ਆ ਜਾਇਗਾ । ਗਾਫਲਪੋਰੁ—ਗਾਫਲ ਮਨੁੱਖ ਦਾ ਪੈਰ । ਫਾਹੀ—ਮੌਤ ਦੀ ਫਾਹੀ ਵਿਚ ।

ਅਰਥ :—(ਗਾਫਲ ਮਨੁੱਖ) ਚੰਗੇ ਕੰਮਾਂ ਵਿਚ ਆਲਸ ਕਰਦਾ ਹੈ ਤੇ ਭੈੜੇ ਕੰਮਾਂ ਵਿਚ ਸ਼ੇਰ ਹੁੰਦਾ ਹੈ; ਪਰ, ਹੇ ਨਾਨਕ ! ਗਾਫਲ ਦਾ ਪੈਰ ਛੇਤੀ ਹੀ ਮੌਤ ਦੀ ਫਾਹੀ ਵਿਚ ਆ ਜਾਂਦਾ ਹੈ (ਭਾਵ, ਮੌਤ ਆ ਦਬੋਚਦੀ ਹੈ) । ੧ ।

ਮ: ੫ ॥ ਕਿਤੀਆ ਕੁਢੰਗੁ, ਗੁਝਾ ਬੀਐ ਨ ਹਿਤੁ ॥ ਨਾਨਕ ਤੈ ਸਹਿ
ਢਕਿਆ ਮਨ ਮਹਿ ਸਚਾ ਮਿਤੁ ॥ ੨ ॥ [ਪੰਨਾ ੫੧੮]

ਪਦ ਅਰਥ :—ਕਿਤੀਆ—ਕਈ, ਕਿਤਨੇ ਹੀ । ਕੁਢੰਗ—ਭੈੜੇ ਢੰਗ, ਖੋਟੇ ਕਰਮ । ਗੁਝਾ—ਲੁਕਿਆ ਛਿਪਿਆ । ਤੈ ਸਹਿ—ਤੂੰ ਖਸਮ ਨੇ । ਸਹਿ—ਸ਼ਹੁ ਨੇ ।

ਅਰਥ :—ਹੇ ਨਾਨਕ ਦੇ ਪ੍ਰਭੂ ! ਅਸਾਡੇ ਕਈ ਖੋਟੇ ਕਰਮ ਤੇ ਖੋਟੇ ਕਰਮਾਂ ਦਾ ਮੌਹ ਤੈਥੋਂ ਲੁਕਿਆ ਹੋਇਆ ਨਹੀਂ ; ਤੂੰ ਹੀ ਅਸਾਡੇ ਮਨ ਵਿਚ ਸੱਚਾ ਮਿੱਤਰ ਹੈਂ (ਭਾਵ, ਤੂੰ ਹੀ ਅਸਾਨੂੰ ਸੱਚਾ ਮਿੱਤਰ ਦਿੱਸਦਾ ਹੈਂ), ਤੂੰ ਅਸਾਡੇ ਉਹਨਾਂ ਖੋਟੇ ਕਰਮਾਂ ਤੇ ਪਰਦਾ ਪਾ ਰੱਖਿਆ ਹੈ (ਭਾਵ, ਅਸਾਨੂੰ ਜਗਤ ਵਿਚ ਨਸ਼ਰ ਨਹੀਂ ਹੋਣ ਦੇਂਦਾ) । ੨ ।

ਪਉੜੀ ॥ ਹਉ ਮਾਗਉ ਤੁਝੈ ਦਇਆਲ ਕਰਿ ਦਾਸਾ ਗੋਲਿਆ ॥ ਨਉ
ਨਿਧਿ ਪਾਈ ਰਾਜੁ ਜੀਵਾ ਬੋਲਿਆ ॥ ਅੰਮ੍ਰਿਤੁ ਨਾਮੁ ਨਿਧਾਨੁ ਦਾਸਾ ਘਰਿ
ਘਣਾ ॥ ਤਿਨੁ ਕੈ ਸੰਗਿ ਨਿਹਾਲੁ ਸੁਵਣੀ ਜਸੁ ਸੁਣਾ ॥ ਕਮਾਵਾ ਤਿਨ ਕੀ
ਕਾਰ ਸਰੀਰੁ ਪਵਿਤੁ ਹੋਇ ॥ ਪਖਾ ਪਾਣੀ ਪੀਸਿ ਬਿਗਸਾ ਪੈਰ ਧੋਇ ॥
ਆਪਹੁ ਕਛੁ ਨਾ ਹੋਇ ਪ੍ਰਭ ਨਦਰਿ ਨਿਹਾਲੀਐ ॥ ਮੋਹਿ ਨਿਰਗਣੁ ਦਿਚੈ
ਥਾਉ ਸੰਤ ਧਰਮਸਾਲੀਐ ॥ ੩ ॥ [ਪੰਨਾ ੫੧੮]

ਪਦ ਅਰਥ :—ਨਿਧਿ—ਖਜ਼ਾਨਾ । ਬੋਲਿਆ—(ਤੇਰਾ ਨਾਮ) ਉਚਾਰਿਆਂ । ਘਣਾ—ਬਹੁਤ । ਸੁਵਣੀ—ਕੰਨਾਂ ਨਾਲ । ਪੀਸਿ—(ਚੱਕੀ) ਪੀਰ ਕੇ । ਬਿਗਸਾ—ਮੈਂ ਖੁਸ਼ ਹੁੰਦਾ ਹਾਂ । ਆਪਹੁ—ਮੇਰੇ ਆਪਣੇ ਪਾਸੋਂ ਨਿਹਾਲੀਐ—ਤੱਕ, ਵੇਖ । ਮੋਹਿ—ਮੈਨੂੰ । ਧਰਮ-ਸਾਲੀਐ—ਧਰਮ-ਅਸਥਾਨ ਵਿਚ, ਸਤ ਸੰਗ ਵਿਚ ।

ਅਰਥ :—ਹੇ ਦਇਆ ਦੇ ਘਰ ਪ੍ਰਭੂ ! ਮੈਂ ਤੈਥੋਂ (ਇਹ) ਮੰਗਦਾ ਹਾਂ (ਕਿ ਮੈਨੂੰ ਆਪਣੇ) ਦਾਸਾਂ ਦਾ ਦਾਸ ਬਣਾ ਲੈ; ਤੇਰਾ ਨਾਮ ਉਚਾਰਿਆਂ ਹੀ ਮੈਂ ਜੀਉਂਦਾ ਹਾਂ, (ਤੇ, ਮਾਨੋਂ,) ਨੌਂ ਖਜ਼ਾਨੇ ਤੇ (ਧਰਤੀ ਦਾ) ਰਾਜ ਧਾ ਲੈਂਦਾ ਹਾਂ, ਇਹ ਅੰਮ੍ਰਿਤ-ਨਾਮ ਰੂਪ ਖਜ਼ਾਨਾ ਤੇਰੇ ਸੇਵਕਾਂ ਦੇ ਘਰ ਵਿਚ ਬਹੁਤ ਹੈ; ਜਦੋਂ ਮੈਂ ਉਹਨਾਂ ਦੀ ਸੰਗਤ ਵਿਚ (ਬੈਠ ਕੇ, ਆਪਣੇ) ਕੰਨਾਂ ਨਾਲ (ਤੇਰਾ) ਜਸ ਸੁਣਦਾ ਹਾਂ, ਮੈਂ ਨਿਹਾਲ

ਹੋ ਜਾਂਦਾ ਹਾਂ । (ਜਿਉਂ ਜਿਉਂ) ਮੈਂ ਉਹਨਾਂ ਦੀ ਸੇਵਾ ਕਰਦਾ ਹਾਂ, (ਮੇਰਾ) ਸਰੀਰ ਪਵਿਤ੍ਰ ਹੁੰਦਾ ਹੈ, (ਉਹਨਾਂ ਨੂੰ) ਪੱਖਾ ਝੱਲ ਕੇ, (ਉਹਨਾਂ ਲਈ) ਪਾਣੀ ਢੋ ਕੇ, (ਚੱਕੀ) ਪੀਹ ਕੇ, (ਤੇ ਉਹਨਾਂ ਦੇ) ਪੈਰ ਧੋ ਕੇ ਮੈਂ ਖੁਸ਼ ਹੁੰਦਾ ਹਾਂ ।

ਪਰ, ਹੇ ਪ੍ਰਭੂ ! ਮੈਥੋਂ ਆਪਣੇ ਆਪ ਤੋਂ ਕੁਝ ਨਹੀਂ ਹੋ ਸਕਦਾ, ਤੂੰ ਹੀ ਮੇਰੇ ਵਲ ਮੇਹਰ ਦੀ ਨਜ਼ਰ ਨਾਲ ਤੱਕ, ਤੇ ਮੈਨੂੰ ਗੁਣ-ਗੀਨ ਨੂੰ ਸੰਤਾਂ ਦੀ ਸੰਗਤਿ ਵਿਚ ਥਾਂ ਦੇਹ । ੩ ।

ਸਲੋਕੁ ਮ: ੫ ॥ ਸਾਜਨ ਤੇਰੇ ਚਰਨ ਕੀ ਹੋਇ ਰਹਾ ਸਦ ਧੂਰਿ ॥
ਨਾਨਕ ਸਰਣਿ ਤੁਹਾਰੀਆ ਪੇਖਉ ਸਦਾ ਹਜੂਰਿ ॥ ੧ ॥ [ਪੰਨਾ ੫੧੮]
ਪਦ ਅਰਥ :- ਧੂਰਿ-ਧੂੜ, ਖ਼ਾਕ । ਪੇਖਉ-ਵੇਖਾਂ । ਹਜੂਰਿ-ਅੰਗ ਸੰਗ,
ਆਪਣੇ ਨਾਲ ।

ਅਰਥ :- ਹੇ ਨਾਨਕ ! (ਇਉਂ ਆਖ, ਕਿ) ਹੇ ਸੱਜਣ ! ਮੈਂ ਸਦਾ ਤੇਰੇ ਪੈਰਾਂ ਦੀ ਖ਼ਾਕ ਹੋਇਆ ਰਹਾਂ, ਮੈਂ ਤੇਰੀ ਸਰਨ ਪਿਆ ਰਹਾਂ ਅਤੇ ਤੈਨੂੰ ਹੀ ਆਪਣੇ ਅੰਗ-ਸੰਗ ਵੇਖਾਂ । ੧ ।

ਮ: ੫ ॥ ਪਤਿਤ ਪੁਨੀਤ ਅਸੰਖ ਹੋਹਿ ਹਰਿ ਚਰਣੀ ਮਨੁ ਲਾਗ ॥
ਅਠਸਠਿ ਤੀਰਥ ਨਾਮੁ ਪ੍ਰਭੂ ਜਿਸੁ ਨਾਨਕ ਮਸਤਕਿ ਭਾਗ ॥੨॥ [੫੧੮]
ਪਦ ਅਰਥ :- ਪਤਿਤ-(ਵਿਕਾਰਾਂ ਵਿਚ) ਡੱਗੇ ਹੋਏ । ਪੁਨੀਤ-ਪਵਿਤ੍ਰ ।
ਅਸੰਖ-ਬੇਅੰਤ (ਜੀਵ) । ਅਠਸਠਿ-ਅਠਾਹਠ । ਮਸਤਕਿ-ਮੱਥੇ ਤੇ ।

ਅਰਥ :- (ਵਿਕਾਰਾਂ ਵਿਚ) ਡਿੱਗੇ ਹੋਏ ਭੀ ਬੇਅੰਤ ਜੀਵ ਪਵਿਤ੍ਰ ਹੋ ਜਾਂਦੇ ਹਨ ਜੇ ਉਹਨਾਂ ਦਾ ਮਨ ਪ੍ਰਭੂ ਦੇ ਚਰਨਾਂ ਵਿਚ ਲੱਗ ਜਾਏ, ਪ੍ਰਭੂ ਦਾ ਨਾਮ ਹੀ ਅਠਾਹਠ ਤੀਰਥ ਹੈ, ਪਰ, ਹੇ ਨਾਨਕ ! (ਇਹ ਨਾਮ ਉਸ ਮਨੁੱਖ ਨੂੰ ਮਿਲਦਾ ਹੈ) ਜਿਸ ਦੇ ਮੱਥੇ ਤੇ ਭਾਗ (ਲਿਖੇ) ਹਨ । ੨ ।

ਪਉੜੀ ॥ ਨਿਤ ਜਪੀਐ ਸਾਸਿ ਗਿਰਾਸਿ ਨਾਉ ਪਰਵਦਿਗਾਰ ਦਾ ॥
ਜਿਸ ਨੋ ਕਰੇ ਰਹਿਮ ਤਿਸੁ ਨਾ ਵਿਸਾਰਦਾ ॥ ਆਪਿ ਉਪਾਵਣਹਾਰੁ ਆਪੇ ਹੀ
ਮਾਰਦਾ ॥ ਸਭੁ ਕਿਛੁ ਜਾਣੈ ਜਾਣੁ ਬੁਝਿ ਵੀਚਾਰਦਾ ॥ ਅਨਿਕ ਰੂਪ ਖਿਨ
ਮਾਹਿ ਕੁਦਰਤਿ ਧਾਰਦਾ ॥ ਜਿਸ ਨੋ ਲਾਏ ਸਚਿ ਤਿਸਹਿ ਉਧਾਰਦਾ ॥
ਜਿਸ ਦੇ ਹੋਵੈ ਵਲਿ ਸੁ ਕਦੇ ਨਾ ਹਾਰਦਾ ॥ ਸਦਾ ਅਭਗੁ ਦੀਬਾਣੁ ਹੈ ਹਉ
ਤਿਸੁ ਨਮਸਕਾਰਦਾ ॥੪॥ [ਪੰਨਾ ੫੧੮]

ਪਦ ਅਰਥ :- ਸਾਸਿ-ਸਾਹ ਨਾਲ । ਗਿਰਾਸਿ-ਗਿਰਾਹੀ ਨਾਲ । ਸਾਸਿ

ਗਿਰਾਸਿ—ਸਾਹ ਲੈਂਦਿਆਂ ਤੇ ਖਾਂਦਿਆਂ । ਪਰਵਦਿਗਾਰ—ਪਾਲਣ ਵਾਲਾ । ਰਹਿਮ—
ਰਹਿਮ, ਤਰਸ । ਜਾਣੁ—ਅੰਤਰਜਾਮੀ । ਬੁਝਿ—ਬੁੱਝ ਕੇ, ਸਮਝ ਕੇ । ਸਚਿ—ਸਚ ਵਿਚ ।
ਅਭਗ—ਅ+ਭਗੁ, ਨਾਂਹ ਨਾਸ ਹੋਣ ਵਾਲਾ । ਦੀਬਾਣੁ—ਦਰਬਾਰ ।

ਅਰਥ :—(ਹੇ ਭਾਈ !) ਪਾਲਣਹਾਰ ਪ੍ਰਭੂ ਦਾ ਨਾਮ ਸਾਹ ਲੈਂਦਿਆਂ ਖਾਂਦਿਆਂ
ਹਰ ਵੇਲੇ ਜਪਣਾ ਚਾਹੀਦਾ ਹੈ, ਉਹ ਪ੍ਰਭੂ ਜਿਸ ਬੰਦੇ ਉੱਤੇ ਮਿਹਰ ਕਰਦਾ ਹੈ ਉਸ ਨੂੰ
(ਆਪਣੇ ਮਨੋਂ) ਭੁਲਾਂਦਾ ਨਹੀਂ, ਉਹ ਆਪ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਤੇ ਆਪ
ਹੀ ਮਾਰਦਾ ਹੈ, ਉਹ ਅੰਤਰਜਾਮੀ (ਜੀਵਾਂ ਦੇ ਦਿਲ ਦੀ) ਹਰੇਕ ਗੱਲ ਜਾਣਦਾ ਹੈ
ਤੇ ਉਸ ਨੂੰ ਸਮਝ ਕੇ (ਉਸ ਤੋਂ) ਵਿਚਾਰ ਭੀ ਕਰਦਾ ਹੈ, ਇਕ ਪਲਕ ਵਿਚ ਕੁਦਰਤ
ਦੇ ਅਨੇਕਾਂ ਰੂਪ ਬਣਾ ਦੇਂਦਾ ਹੈ, ਜਿਸ ਮਨੁੱਖ ਨੂੰ ਉਹ ਸੱਚ ਵਿਚ ਜੋੜਦਾ ਹੈ ਉਸ ਨੂੰ
(ਵਿਕਾਰਾਂ ਤੋਂ) ਬਚਾ ਲੈਂਦਾ ਹੈ ।

ਪ੍ਰਭੂ ਜਿਸ ਜੀਵ ਦੇ ਪੱਖ ਵਿਚ ਹੋ ਜਾਂਦਾ ਹੈ ਉਹ ਜੀਵ (ਵਿਕਾਰਾਂ ਦੇ ਟਾਕਰੇ ਤੇ
ਮਨੁੱਖਾ ਜਨਮ ਦੀ ਬਾਜ਼ੀ)ਕਦੇ ਹਾਰਦਾ ਨਹੀਂ, ਉਸ ਪ੍ਰਭੂ ਦਾ ਦਰਬਾਰ ਸਦਾ ਅਟੱਲ ਹੈ,
ਸੋ ਉਸ ਨੂੰ ਨਮਸਕਾਰ ਕਰਦਾ ਹਾਂ । ੪ ।

ਸਲੋਕੁ ਮ: ੫ ॥ ਕਾਮੁ ਕ੍ਰੋਧੁ ਲੋਭੁ ਛੋਡੀਐ ਦੀਜੈ ਅਗਨਿ ਜਲਾਇ॥
ਜੀਵਦਿਆ ਨਿਤ ਜਾਪੀਐ ਨਾਨਕ ਸਾਚਾ ਨਾਉ ॥੧॥ [ਪੰਨਾ ੫੧੯]

ਅਰਥ :—ਹੇ ਨਾਨਕ ! ਕਾਮ ਕ੍ਰੋਧ ਤੇ ਲੋਭ (ਆਦਿਕ ਵਿਕਾਰ) ਛੱਡ ਦੇਣੇ ਚਾਹੀਦੇ
ਹਨ, (ਬਿਹਨਾਂ ਨੂੰ) ਅੱਗ ਵਿਚ ਸਾੜ ਦੇਈਏ, ਜਦ ਤਕ ਜੀਉਂਦੇ ਹਾਂ (ਪ੍ਰਭੂ ਦਾ) ਸੱਚਾ
ਨਾਮ ਸਦਾ ਸਿਮਰਦੇ ਰਹੀਏ । ੧ ।

ਮ: ੫ ॥ ਸਿਮਰਤ ਸਿਮਰਤ ਪ੍ਰਭੂ ਆਪਣਾ ਸਭ ਫਲ ਪਾਏ ਆਹਿ॥
ਨਾਨਕ ਨਾਮੁ ਅਰਾਧਿਆ ਗੁਰ ਪੂਰੈ ਦੀਆ ਮਿਲਾਇ ॥੨॥ [ਪੰਨਾ ੫੧੯]

ਪਦ ਅਰਥ : ਆਹਿ—ਹਨ । ਗੁਰਿ—ਗੁਰੂ ਨੇ ।

ਅਰਥ :—ਹੇ ਨਾਨਕ ! ਜਿਸ ਮਨੁੱਖ ਨੇ ਪੂਰੇ ਗੁਰੂ ਦੀ ਰਾਹੀਂ ਪ੍ਰਭੂ ਦਾ ਨਾਮ
ਸਿਮਰਿਆ ਹੈ, ਗੁਰੂ ਨੇ ਉਸ ਨੂੰ ਪ੍ਰਭੂ ਨਾਲ ਮਿਲਾ ਦਿੱਤਾ ਹੈ, ਤੇ ਪਿਆਰਾ ਪ੍ਰਭੂ ਸਿਮਰ
ਸਿਮਰ ਕੇ ਉਸ ਨੇ ਸਾਰੇ ਫਲ ਹਾਸਲ ਕਰ ਲਏ ਹਨ (ਭਾਵ, ਜਗਤ ਵਾਲੀਆਂ ਸਾਰੀਆਂ
ਵਾਸ਼ਨਾ ਉਸ ਦੀਆਂ ਮੁੱਕ ਗਈਆਂ ਹਨ) । ੨ ।

ਪਉੜੀ ॥ ਸੋ ਮੁਕਤਾ ਸੰਸਾਰਿ ਜਿ ਗੁਰਿ ਉਪਦੇਸਿਆ ॥ ਤਿਸ ਕੀ
ਗਈ ਬਲਾਇ ਮਿਟੇ ਅੰਦੇਸਿਆ ॥ ਤਿਸ ਕਾ ਦਰਸਨੁ ਦੇਖਿ ਜਗਤੁ
ਨਿਹਾਲੁ ਹੋਇ ॥ ਜਨ ਕੈ ਸੰਗਿ ਨਿਹਾਲੁ ਪਾਪਾ ਮੈਲੁ ਧੋਇ ॥ ਅੰਮ੍ਰਿਤੁ

ਸਾਚਾ ਨਾਉ ਓਥੈ ਜਾਪੀਐ ॥ ਮਨ ਕਉ ਹੋਇ ਸੰਤੋਖੁ ਭੁਖਾ ਪ੍ਰਾਪੀਐ ॥ ਜਿਸੁ
ਘਟਿ ਵਸਿਆ ਨਾਉ ਤਿਸੁ ਬੰਧਨ ਕਾਟੀਐ ॥ ਗੁਰ ਪਰਸਾਦਿ ਕਿਨੈ
ਵਿਰਲੈ ਹਰਿ ਧਨੁ ਖਾਟੀਐ ॥ ੫ ॥ [ਪੰਨਾ ੫੧੬]

ਪਦ ਅਰਥ :- ਸੰਸਾਰਿ-ਸੰਸਾਰ ਵਿਚ । ਜਿ-ਜਿਸ ਨੂੰ । ਗੁਰਿ-ਗੁਰੂ ਨੇ ।
ਬਲਾਇ-ਬਿਪਤਾ । ਓਥੇ-'ਜਨ' ਦੀ ਸੰਗਤਿ ਵਿਚ । ਪ੍ਰਾਪੀਐ-ਰੱਜ ਜਾਂਦਾ ਹੈ । ਜਿਸੁ
ਘਟਿ-ਜਿਸ ਦੇ ਹਿਰਦੇ ਵਿਚ । ਭੁਖਾ-ਤ੍ਰਿਸ਼ਨਾ ਦਾ ਮਾਰਿਆ ਹੋਇਆ ।

ਅਰਥ :- ਜਿਸ ਮਨੁੱਖ ਨੂੰ ਸਤਿਗੁਰੂ ਨੇ ਉਪਦੇਸ਼ ਦਿੱਤਾ ਹੈ ਉਹ ਜਗਤ ਵਿਚ
(ਰਹਿੰਦਾ ਹੋਇਆ ਹੀ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੈ; ਉਸ ਦੀ ਬਿਪਤਾ ਦੂਰ ਹੋ
ਜਾਂਦੀ ਹੈ, ਉਸ ਦੇ ਫਿਕਰ ਮਿਟ ਜਾਂਦੇ ਹਨ; ਉਸ ਦਾ ਦਰਸ਼ਨ ਕਰ ਕੇ (ਸਾਰਾ) ਜਗਤ
ਨਿਹਾਲ ਹੋ ਜਾਂਦਾ ਹੈ, ਉਸ ਜਨ ਦੀ ਸੰਗਤਿ ਵਿਚ ਜੀਵ ਪਾਪਾਂ ਦੀ ਮੈਲ ਧੋ ਕੇ ਨਿਹਾਲ
ਹੁੰਦਾ ਹੈ; ਉਸ ਦੀ ਸੰਗਤਿ ਵਿਚ ਅਮਰ ਕਰਨ ਵਾਲਾ ਸੱਚਾ ਨਾਮ ਸਿਮਰੀਦਾ ਹੈ, ਤ੍ਰਿਸ਼ਨਾ
ਦਾ ਮਾਰਿਆ ਬੰਦਾ ਭੀ ਓਥੇ ਰੱਜ ਜਾਂਦਾ ਹੈ, ਉਸ ਦੇ ਮਨ ਨੂੰ ਸੰਤੋਖ ਆ ਜਾਂਦਾ ਹੈ ।

ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਦਾ ਨਾਮ ਵੱਸਦਾ ਹੈ ਉਸ ਦੇ (ਮਾਇਆ ਵਾਲੇ)
ਬੰਧਨ ਕੱਟੇ ਜਾਂਦੇ ਹਨ, ਪਰ, ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਨਾਮ-ਧਨ
ਖੱਟਿਆ ਹੈ । ੫ ।

ਸਲੋਕੁ ਮਃ ੫ ॥ ਮਨ ਮਹਿ ਚਿਤਵਉ ਚਿਤਵਨੀ ਉਦਮੁ ਕਰਉ ਉਠਿ
ਨੀਤ ॥ ਹਰਿ ਕੀਰਤਨ ਕਾ ਆਹਰੇ ਹਰਿ ਦੇਹੁ ਨਾਨਕ ਕੇ ਮੀਤ ॥ ੧ ॥
[ਪੰਨਾ ੫੧੬]

ਪਦ ਅਰਥ :- ਚਿਤਵਉ-ਮੈਂ ਸੋਚਦਾ ਹਾਂ । ਚਿਤਵਨੀ-ਸੋਚ । ਕਰਉ-ਕਰਾਂ ।
ਉਠਿ-ਉੱਠ ਕੇ ।

ਅਰਥ :- ਮੈਂ ਆਪਣੇ ਮਨ ਵਿਚ (ਇਹ) ਸੋਚਦਾ ਹਾਂ ਕਿ ਨਿੱਤ (ਸਵੇਰੇ)
ਉੱਠ ਕੇ ਉੱਦਮ ਕਰਾਂ । ਹੇ ਨਾਨਕ ਦੇ ਮਿਤ੍ਰ ! ਮੈਨੂੰ ਆਪਣੀ ਸਿਫਤਿ ਸਾਲਾਹ ਦਾ
ਆਹਰ ਬਖਸ਼ । ੧ ।

ਮਃ ੫ ॥ ਦ੍ਰਿਸਟਿ ਧਾਰਿ ਪ੍ਰਭਿ ਰਾਖਿਆ ਮਨੁ ਤਨੁ ਰਤਾ ਮੂਲਿ ॥
ਨਾਨਕ ਜੋ ਪ੍ਰਭ ਭਾਣੀਆ ਮਰਉ ਵਿਚਾਰੀ ਸੂਲਿ ॥ ੨ ॥ [ਪੰਨਾ ੫੧੬]

ਪਦ ਅਰਥ :- ਦ੍ਰਿਸਟਿ-(ਮੋਹਰ ਦੀ) ਨਜ਼ਰ । ਪ੍ਰਭਿ-ਪ੍ਰਭੂ ਨੇ। ਮੂਲਿ-ਮੂਲ ਵਿਚ,
ਕਰਤਾਰ ਵਿਚ । ਪ੍ਰਭ ਭਾਣੀਆ-ਪ੍ਰਭੂ ਨੂੰ ਚੰਗੀਆਂ ਲੱਗਦੀਆਂ ਹਨ । ਮਰਉ-ਮੈਂ ਮਰ
ਰਹੀ ਹਾਂ । ਸੂਲਿ-ਦੁਖ ਵਿਚ ।

ਅਰਥ :- ਹੇ ਨਾਨਕ ! (ਜੋ (ਜੀਵ-ਇਸਤ੍ਰੀਆਂ) ਪ੍ਰਭੂ ਨੂੰ ਭਾ ਗਈਆਂ ਹਨ, ਜਿਨ੍ਹਾਂ

ਨੂੰ ਪ੍ਰਭੂ ਨੇ ਮੋਹਰ ਦੀ ਨਜ਼ਰ ਕਰ ਕੇ ਰੱਖ ਲਿਆ ਹੈ ਉਹਨਾਂ ਦਾ ਮਨ ਤੇ ਤਨ ਪ੍ਰਭੂ ਵਿਚ ਰੱਤਾ ਰਹਿੰਦਾ ਹੈ, ਪਰ ਮੈਂ ਅਭਾਗਣ ਦੁਖ ਵਿਚ ਮਰ ਰਹੀ ਹਾਂ (ਹੇ ਪ੍ਰਭੂ! ਮੇਰੇ ਤੇ ਕਿਰਪਾ ਕਰ) । ੨ ।

ਪਉੜੀ॥ ਜੀਅ ਕੀ ਬਿਰਥਾ ਹੋਇ ਸੁ ਗੁਰ ਪਹਿ ਅਰਦਾਸਿ ਕਰਿ॥
ਛੋਡਿ ਸਿਆਣਪ ਸਗਲ ਮਨੁ ਤਨੁ ਅਰਪਿ ਧਰਿ॥ ਪੂਜਹੁ ਗੁਰ ਕੇ ਪੈਰ
ਦੁਰਮਤਿ ਜਾਇ ਜਰਿ॥ ਸਾਧ ਜਨਾ ਕੈ ਸੰਗਿ ਭਵਜਲੁ ਬਿਖਮੁ ਤਰਿ॥
ਸੇਵਹੁ ਸਤਿਗੁਰ ਦੇਵ ਅਗੈ ਨਾ ਮਰਹੁ ਡਰਿ॥ ਖਿਨ ਮਹਿ ਕਰੇ ਨਿਹਾਲੁ ਉਣੇ
ਸੁਭਰ ਭਰਿ॥ ਮਨ ਕਉ ਹੋਇ ਸੰਤੋਖੁ ਧਿਆਈਐ ਸਦਾ ਹਰਿ॥ ਸੋ ਲਗਾ
ਸਤਿਗੁਰ ਸੇਵ ਜਾ ਕਉ ਕਰਮੁ ਧਰਿ॥ ੬॥ [ਪੰਨਾ ੫੧੬]

ਪਦ ਅਰਥ :—ਬਿਰਥਾ—(ਸੰ: ਵਯਥਾ) ਪੀੜ, ਦੁੱਖ । ਅਰਪਿ ਧਰਿ—ਹਵਾਲੇ ਕਰ ਦੇ । ਦੁਰਮਤਿ—ਭੈੜੀ ਮੱਤ । ਜਰਿ ਜਾਇ—ਸੜ ਜਾਂਦੀ ਹੈ । ਬਿਖਮੁ—ਔਖਾ । ਅਗੈ—ਪਰਲੋਕ ਵਿਚ । ਉਣੇ—ਸੱਖਣੇ, ਖਾਲੀ । ਸੁਭਰ—ਨਕਾ ਨਕ । ਕਰਮੁ—ਬਖ਼ਸ਼ਸ਼ । ਧਰਿ—ਧਰੋਂ, ਪ੍ਰਭੂ ਦੀ ਦਰਗਾਹ ਵਿਚੋਂ ।

ਅਰਥ :—(ਹੇ ਭਾਈ !) ਦਿਲ ਦਾ ਜੋ ਦੁੱਖ ਹੋਵੇ ਉਹ ਆਪਣੇ ਸਤਿਗੁਰੂ ਅਗੈ ਬੇਨਤੀ ਕਰ, ਆਪਣੀ ਸਾਰੀ ਚਤੁਰਾਈ ਛੱਡ ਦੇਹ ਤੇ ਮਨ ਤਨ ਗੁਰੂ ਦੇ ਹਵਾਲੇ ਕਰ ਦੇਹ, ਸਤਿਗੁਰੂ ਦੇ ਪੈਰ ਪੂਜ (ਭਾਵ, ਗੁਰੂ ਦਾ ਆਸਰਾ ਲੈ, ਇਸ ਤਰ੍ਹਾਂ) ਭੈੜੀ ਮੱਤ (ਰੂਪ 'ਬਿਰਥਾ') ਸੜ ਜਾਂਦੀ ਹੈ, ਗੁਰਮੁਖਾਂ ਦੀ ਸੰਗਤਿ ਵਿਚ ਇਹ ਔਖਾ ਸੰਸਾਰ-ਸਮੁੰਦਰ ਤਰ ਜਾਈਦਾ ਹੈ ।

(ਹੇ ਭਾਈ !) ਗੁਰੂ ਦੇ ਦੱਸੇ ਰਾਹ ਤੇ ਤੁਰੋ, ਪਰਲੋਕ ਵਿਚ ਡਰ ਡਰ ਨਹੀਂ ਮਰੋਗੇ, ਗੁਰੂ (ਗੁਣਾਂ ਤੋਂ) ਸੱਖਣੇ ਬੰਦਿਆਂ ਨੂੰ (ਗੁਣਾਂ ਨਾਲ) ਨਕਾ-ਨਕ ਭਰ ਕੇ ਇਕ ਪਲਕ ਵਿਚ ਨਿਹਾਲ ਕਰ ਦੇਂਦਾ ਹੈ, (ਗੁਰੂ ਦੀ ਰਾਹੀਂ ਜੋ) ਸਦਾ ਪ੍ਰਭੂ ਨੂੰ ਸਿਮਰੀਏ ਤਾਂ ਮਨ ਨੂੰ ਸੰਤੋਖ ਆਉਂਦਾ ਹੈ, ਪਰ, ਗੁਰੂ ਦੀ ਦੱਸੀ ਸੇਵਾ ਵਿਚ ਉਹੀ ਮਨੁੱਖ ਲੱਗਦਾ ਹੈ ਜਿਸ ਉਤੇ ਧਰੋਂ ਬਖ਼ਸ਼ਸ਼ ਹੋਵੇ । ੬ ।

ਸਲੋਕ ਮ: ੫ ॥ ਲਗੜੀ ਸੁਥਾਨਿ ਜੋੜਣਹਾਰੈ ਜੋੜੀਆ ॥ ਨਾਨਕ
ਲਹਰੀ ਲਖ ਸੈ ਆਨ, ਡੁਬਣ ਦੇਇ ਨ ਮਾ ਪਿਰੀ ॥ ੧ ॥ [ਪੰਨਾ ੫੧੬]

ਪਦ ਅਰਥ :—ਸੁਥਾਨਿ—ਚੰਗੇ ਟਿਕਾਣੇ ਤੇ । ਲਹਰੀ—ਲਹਰਾਂ । ਸੈ—ਸੈਂਕੜੇ । ਆਨ—ਹੋਰ ਹੋਰ, ਭਾਵ, ਵਿਕਾਰਾਂ ਦੀਆਂ । ਮਾ ਪਿਰੀ—ਮੇਰਾ ਪਿਆਰਾ ।

ਅਰਥ :—(ਮੇਰੀ ਪ੍ਰੀਤ) ਚੰਗੇ ਟਿਕਾਣੇ ਤੇ (ਭਾਵ, ਪਿਆਰੇ ਪ੍ਰਭੂ ਦੇ ਚਰਨਾਂ ਵਿਚ)

ਚੰਗੀ ਤਰ੍ਹਾਂ ਲੱਗ ਗਈ ਹੈ ਜੋੜਣਹਾਰ ਪ੍ਰਭੂ ਨੇ ਆਪ ਜੋੜੀ ਹੈ, (ਜਗਤ ਵਿਚ) ਸੈਂਕੜੇ ਤੇ ਲੱਖਾਂ ਹੋਰ ਹੋਰ (ਭਾਵ, ਵਿਕਾਰਾਂ ਦੀਆਂ) ਲਹਿਰਾਂ (ਚੱਲ ਰਹੀਆਂ) ਹਨ, ਪਰ, ਹੇ ਨਾਨਕ ! ਮੇਰਾ ਪਿਆਰਾ (ਮੈਨੂੰ ਇਹਨਾਂ ਲਹਿਰਾਂ ਵਿਚ) ਡੁੱਬਣ ਨਹੀਂ ਦੇਂਦਾ ।੧।

ਮਃ ੫ ॥ ਬਨਿ ਭੀਹਾਵਲੈ ਹਿਕੁ ਸਾਬੀ ਲਧਮੁ ਦੁਖ ਹਰਤਾ ਹਰਿ ਨਾਮਾ ॥ ਬਲਿ ਬਲਿ ਜਾਈ ਸੰਤ ਪਿਆਰੇ ਨਾਨਕ ਪੂਰਨ ਕਾਮਾਂ ॥ ੨ ॥
[ਪੰਨਾ ੫੧੯]

ਪਦ ਅਰਥ :-ਭੀਹਾਵਲੈ ਬਨਿ-ਡਰਾਉਣੇ ਜੰਗਲ ਵਿਚ । ਹਿਕੁ-ਇੱਕ । ਲਧਮੁ -ਮੈਂ ਲੱਭਾ ਹੈ । ਹਰਤਾ-ਨਾਸ ਕਰਨ ਵਾਲਾ । ਪੂਰਨ ਕਾਮਾਂ-ਕੰਮ ਪੂਰਾ ਹੋ ਗਿਆ ਹੈ ।

ਅਰਥ :- (ਸੰਸਾਰ ਰੂਪ ਇਸ) ਡਰਾਉਣੇ ਜੰਗਲ ਵਿਚ ਮੈਨੂੰ ਹਰਿ-ਨਾਮ ਰੂਪ ਇਕੋ ਸਾਬੀ ਲੱਭਾ ਹੈ ਜੋ ਦੁੱਖਾਂ ਦਾ ਨਾਸ ਕਰਨ ਵਾਲਾ ਹੈ, ਹੇ ਨਾਨਕ ! ਮੈਂ ਪਿਆਰੇ ਗੁਰੂ ਤੋਂ ਸਦਕੇ ਹਾਂ (ਜਿਸ ਦੀ ਮਿਹਰ ਨਾਲ ਮੇਰਾ ਇਹ) ਕੰਮ ਸਿਰੇ ਚੜ੍ਹਿਆ ਹੈ ।੨।

ਪਉੜੀ ॥ ਪਾਈਅਨਿ ਸਭਿ ਨਿਧਾਨ ਤੇਰੈ ਰੰਗਿ ਰਤਿਆ ॥ ਨ ਹੋਵੀ ਪਛੋਤਾਉ ਤੁਧ ਨੋ ਜਪਤਿਆ ॥ ਪਹੁਚਿ ਨ ਸਕੈ ਕੋਇ ਤੇਰੀ ਟੇਕ ਜਨ ॥ ਗੁਰ ਪੂਰੇ ਵਾਹੁ ਵਾਹੁ ਸੁਖ ਲਹਾ ਚਿਤਾਰਿ ਮਨ ॥ ਗੁਰ ਪਹਿ ਸਿਫਤਿ ਭੰਡਾਰੁ ਕਰਮੀ ਪਾਈਐ ॥ ਸਤਿਗੁਰ ਨਦਰਿ ਨਿਹਾਲ ਬਹੁੜਿ ਨਾ ਧਾਈਐ ॥ ਰਖੈ ਆਪਿ ਦਇਆਲੁ ਕਰਿ ਦਾਸਾ ਆਪਣੇ ॥ ਹਰਿ ਹਰਿ ਹਰਿ ਹਰਿ ਨਾਮੁ ਜੀਵਾ ਸੁਣਿ ਸੁਣੇ ॥ [ਪੰਨਾ ੫੧੯]

ਪਦ ਅਰਥ :-ਪਾਈਅਨਿ-ਪਾਏ ਜਾਂਦੇ ਹਨ [ਵਿਆਕਰਣ ਅਨੁਸਾਰ ਇਹ ਲਫਜ਼ 'ਪਾਇਨਿ' ਤੋਂ 'ਕਰਮ ਵਾਚ' Passive Voice ਹੈ] ਵਾਹੁ ਵਾਹੁ-ਸ਼ਾਬਾਸ਼ । ਪਹਿ-ਪਾਸ । ਕਰਮੀ-(ਪ੍ਰਭੂ ਦੀ) ਮੇਹਰ ਨਾਲ । ਬਹੁੜਿ-ਫਿਰ, ਮੁੜ । ਧਾਈਐ-ਭਟਕੀਦਾ ਹੈ । ਸੁਣਿ ਸੁਣੇ-ਸੁਣਿ ਸੁਣਿ ।

ਅਰਥ :- (ਹੇ ਪ੍ਰਭੂ !) ਜੇ ਤੇਰੇ (ਪਿਆਰ ਦੇ) ਰੰਗ ਵਿਚ ਰੰਗੇ ਜਾਈਏ ਤਾਂ, ਮਾਨੋ, ਸਾਰੇ ਖ਼ਜ਼ਾਨੇ ਮਿਲ ਜਾਂਦੇ ਹਨ; ਤੈਨੂੰ ਸਿਮਰਦਿਆਂ (ਕਿਸੇ ਗੱਲ) ਪਛੁਤਾਉਣਾ ਨਹੀਂ ਪੈਂਦਾ (ਭਾਵ, ਕੋਈ ਐਸਾ ਮੰਦਾ ਕੰਮ ਨਹੀਂ ਕਰ ਸਕੀਦਾ ਜਿਸ ਕਰਕੇ ਪਛੁਤਾਉਣਾ ਪਏ) ਜਿਨ੍ਹਾਂ ਸ਼ੇਵਕਾਂ ਨੂੰ ਤੇਰਾ ਆਸਰਾ ਹੁੰਦਾ ਹੈ ਉਹਨਾਂ ਦੀ ਬਰਾਬਰੀ ਕੋਈ ਨਹੀਂ ਕਰ ਸਕਦਾ, ਪਰ, ਹੇ ਮਨ ! ਪੂਰੇ ਗੁਰੂ ਨੂੰ ਸ਼ਾਬਾਸ਼ੇ (ਆਖ, ਜਿਸ ਦੀ ਰਾਹੀਂ 'ਨਾਮ') ਚਿਤਾਰ ਕੇ ਸੁਖ ਮਿਲਦਾ ਹੈ, ਸਿਫਤਿ ਸਾਲਾਹ ਦਾ ਖ਼ਜ਼ਾਨਾ ਸਤਿਗੁਰੂ ਦੇ ਪਾਸ ਹੀ ਹੈ, ਮਿਲਦਾ ਹੈ ਪਰਮਾਤਮਾ ਦੀ ਕਿਰਪਾ ਨਾਲ ; ਜੇ ਸਤਿਗੁਰੂ ਮੇਹਰ ਦੀ ਨਜ਼ਰ ਨਾਲ ਤੱਕੇ ਤਾਂ ਮੁੜ ਮੁੜ ਨਹੀਂ ਭਟਕੀਦਾ ।

ਦਇਆ ਦਾ ਘਰ ਪ੍ਰਭੂ ਆਪ ਆਪਣੇ ਸੇਵਕ ਬਣਾ ਕੇ (ਇਸ ਭਟਕਣਾ ਤੋਂ) ਬਚਾਂਦਾ ਹੈ; ਮੈਂ ਭੀ ਉਸੇ ਪ੍ਰਭੂ ਦਾ ਨਾਮ ਸੁਣ ਸੁਣ ਕੇ ਜੀਉ ਰਿਹਾ ਹਾਂ ।੨।

ਸਲੋਕੁ ਮ:ਪ॥ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ॥
ਦਾਨਾ ਬੀਨਾ ਸਾਈ ਮੈਡਾ ਨਾਨਕ ਸਾਰ ਨਾ ਜਾਣਾ ਤੇਰੀ ॥੧॥ [੫੨੦]

ਪਦ ਅਰਥ :- ਪਟੋਲਾ—ਪੱਟ ਦਾ ਕੱਪੜਾ । ਪ੍ਰੇਮ ਪਟੋਲਾ—‘ਪ੍ਰੇਮ’ ਦਾ ਰੇਸ਼ਮੀ ਕੱਪੜਾ । ਤੈ ਸਹਿ—ਤੂੰ ਖਸਮ ਨੇ । ਮੈਡਾ—ਮੇਰਾ । ਸਾਰ—ਕਦਰ ।

ਅਰਥ :- ਮੇਰੀ ਨਾਨਕ ਦੀ ਇੱਜ਼ਤ ਵਕ ਰੱਖਣ ਲਈ (ਹੇ ਪ੍ਰਭੂ !) ਤੈਂ ਖਸਮ ਨੇ ਮੈਨੂੰ ਆਪਣਾ ‘ਪਿਆਰ’-ਰੂਪ ਰੇਸ਼ਮੀ ਕੱਪੜਾ ਦਿੱਤਾ ਹੈ, ਤੂੰ ਮੇਰਾ ਖਸਮ (ਮੇਰੇ ਦਿਲ ਦੀ) ਜਾਨਣ ਵਾਲਾ ਹੈਂ, ਮੈਂ ਤੇਰੀ ਕਦਰ ਨਹੀਂ ਜਾਤੀ ।੧।

ਮ:ਪ॥ਤੈਡੈ ਸਿਮਰਣਿ ਹਭੁ ਕਿਛੁ ਲਧਮੁ ਬਿਖਮੁ ਨਾ ਡਿਠਮੁ ਕੋਈ॥
ਜਿਸੁ ਪਤਿ ਰਖੈ ਸਚਾ ਸਾਹਿਬੁ ਨਾਨਕ ਮੇਟਿ ਨਾ ਸਕੈ ਕੋਈ ॥੨॥ [੫੨੦]

ਪਦ ਅਰਥ :- ਤੈਡੈ ਸਿਮਰਣਿ—ਤੇਰੇ ਸਿਮਰਨ ਨਾਲ । ਹਭੁ ਕਿਛੁ—ਸਭ ਕੁਝ, ਹਰੇਕ ਚੀਜ਼ । ਕੋਈ ਬਿਖਮੁ—ਕੋਈ ਔਖ । ਜਿਸੁ—ਜਿਸ ਦੀ ।

ਅਰਥ :- (ਹੇ ਪ੍ਰਭੂ !) ਤੇਰੇ ਸਿਮਰਨ (ਦੀ ਬਰਕਤਿ) ਨਾਲ ਮੈਂ (ਮਾਨੋ) ਹਰੇਕ ਪਦਾਰਥ ਲੱਭ ਲਿਆ ਹੈ, (ਤੇ ਜ਼ਿੰਦਗੀ ਵਿਚ) ਕੋਈ ਔਖਿਆਈ ਨਹੀਂ ਵੇਖੀ । ਹੇ ਨਾਨਕ ! ਜਿਸ ਮਨੁੱਖ ਦੀ ਇੱਜ਼ਤ ਮਾਲਕ ਆਪ ਰੱਖੇ, (ਉਸ ਦੀ ਇੱਜ਼ਤ ਨੂੰ ਹੋਰ) ਕੋਈ ਨਹੀਂ ਮਿਟਾ ਸਕਦਾ ।੨।

ਪਉੜੀ ॥ ਹੋਵੈ ਸੁਖ ਘਣਾ ਦਯਿ ਧਿਆਇਐ ॥ ਵੰਞੈ ਰੋਗਾ ਘਾਣਿ
ਹਰਿ ਗੁਣ ਗਾਇਐ ॥ ਅੰਦਰਿ ਵਰਤੈ ਠਾਢਿ ਪ੍ਰਭਿ ਚਿਤਿ ਆਇਐ ॥ ਪੂਰਨ
ਹੋਵੈ ਆਸ ਨਾਇ ਮੰਨਿ ਵਸਾਇਐ ॥ ਕੋਇ ਨ ਲਗੈ ਬਿਘਨੁ ਆਪੁ
ਗਵਾਇਐ ॥ ਗਿਆਨ ਪਦਾਰਥੁ ਮਤਿ ਗੁਰ ਤੇ ਪਾਇਐ ॥ ਤਿਨਿ ਪਾਏ
ਸਭੇ ਥੋਕ ਜਿਸੁ ਆਪਿ ਦਿਵਾਇਐ ॥ ਤੂੰ ਸਭਨਾ ਕਾ ਖਸਮੁ ਸਭ ਤੇਰੀ
ਛਾਇਐ ॥੮॥ [ਪੰਨਾ ੫੨੦]

ਪਦ ਅਰਥ :- ਦਯੁ—ਪਿਆਰਾ (ਪ੍ਰਭੂ) । ਦਯਿ ਧਿਆਇਐ—[ਵਿਆਕਰਣ ਅਨੁਸਾਰ ਇਹ ਦੋਵੇਂ ਲਫਜ਼ ‘ਅਧਿਕਰਣ ਕਾਰਕ’ ਇਕ ਵਚਨ, ਹਨ; ‘ਵਾਕੰਸ਼’ (Phrase) ਨੂੰ ਅੰਗਰੇਜ਼ੀ ਵਿਚ Locative Absolute ਆਖਦੇ ਹਨ, ਤੇ ਪੰਜਾਬੀ ਵਿਚ ‘ਪੂਰਬ ਪੂਰਨ ਕਾਰਦੰਤਕ’] ਜੇ ਪਿਆਰਾ ਪ੍ਰਭੂ ਸਿਮਰਿਆ ਜਾਏ ।

[ਨੋਟ :- ਇਸ ਪਉੜੀ ਵਿਚ ਹੇਠ-ਲਿਖੇ ਸਾਰੇ ‘ਵਾਕੰਸ਼’ ‘ਪੂਰਬ ਪੂਰਨ ਕਾਰਦੰਤਕ’ ਵਿਚ ਹੀ ਹਨ :- ਗੁਣ ਗਾਇਐ, ਪ੍ਰਭਿ ਆਇਐ, ਨਾਇ ਵਸਾਇਐ, ਆਪੁ ਗਵਾਇਐ, ਗੁਰ ਤੇ ਪਾਇਐ। ਹੇਠ-ਲਿਖੇ ਲਫਜ਼ਾਂ ਦਾ ਪਰਸਪਰ ਫਰਕ ਚੇਤੇ ਰਹਿਣਾ ਚਾਹੀਦਾ ਹੈ :-

ਧਿਆਇਐ, ਧਿਆਈਐ; ਗਾਇਐ, ਗਾਈਐ; ਆਇਐ, ਆਈਐ; ਵਸਾਇਐ, ਵਸਾਈਐ; ਗਵਾਇਐ, ਗਵਾਈਐ; ਪਾਇਐ, ਪਾਈਐ । ਧਿਆਇਐ—ਜੇ ਸਿਮਰੀਏ । ਧਿਆਈਐ—ਸਿਮਰਨਾ ਚਾਹੀਦਾ ਹੈ । ਗਾਇਐ—ਜੇ ਗਾਵੀਏ । ਗਾਈਐ—ਗਾਉਣਾ ਚਾਹੀਦਾ ਹੈ। ਵੰਞੇ—ਨਾਸ ਹੋ ਜਾਂਦਾ ਹੈ । ਠਾਢਿ—ਠੰਢ, ਸ਼ਾਂਤੀ । ਚਿਤਿ—ਚਿਤ ਵਿਚ । ਮੰਨਿ—ਮਨ ਵਿਚ । ਨਾਇ—[ਇਹ ਲਫਜ਼ 'ਨਾਉ' ਤੋਂ 'ਅਧਿਕਰਣ ਕਾਰਕ, ਇਕ ਵਚਨ' ਹੈ] ਆਪੁ—ਆਪਾ ਭਾਵ । ਤਿਨਿ—ਉਸ ਮਨੁੱਖ ਨੇ । ਛਾਇਐ—ਛਾਂ ਹੋਠ, ਸਾਏ ਵਿਚ ।

ਅਰਥ :—ਜੇ ਪਿਆਰੇ ਪ੍ਰਭੂ ਨੂੰ ਸਿਮਰੀਏ ਤਾਂ ਬਹੁਤ ਹੀ ਸੁਖ ਹੁੰਦਾ ਹੈ, ਜੇ ਹਰੀ ਦੇ ਗੁਣ ਗਾਵੀਏ ਤਾਂ ਰੋਗਾਂ ਦੇ ਘਾਣ (ਭਾਵ, ਸਾਰੇ ਹੀ ਰੋਗ) ਨਾਸ ਹੋ ਜਾਂਦੇ ਹਨ, ਜੇ ਪ੍ਰਭੂ ਚਿਤ ਵਿਚ ਆ ਵੱਸੇ ਤਾਂ ਚਿਤ ਵਿਚ ਠੰਢ ਪੈ ਜਾਂਦੀ ਹੈ, ਜੇ ਪ੍ਰਭੂ ਦਾ ਨਾਮ ਮਨ ਵਿਚ ਵੱਸ ਪਏ, ਤਾਂ ਆਸ ਪੂਰੀ ਹੋ ਜਾਂਦੀ ਹੈ (ਭਾਵ, ਆਸਾ ਤ੍ਰਿਸਨਾ ਆਦਿਕ ਮਿਟ ਜਾਂਦੀ ਹੈ), ਜੇ ਆਪਾ ਭਾਵ ਗਵਾ ਦੇਈਏ ਤਾਂ (ਜ਼ਿੰਦਗੀ ਦੇ ਰਾਹ ਵਿਚ) ਕੋਈ ਔਕੜ ਨਹੀਂ ਆਉਂਦੀ; ਜੇ ਸਤਿਗੁਰੂ ਤੋਂ ਮੱਤ ਹਾਸਲ ਕਰੀਏ ਤਾਂ (ਪ੍ਰਭੂ ਦੇ) ਗਿਆਨ ਦਾ ਖ਼ਜ਼ਾਨਾ (ਮਿਲ ਜਾਂਦਾ ਹੈ), ਪਰ, ਇਹ ਸਾਰੇ ਪਦਾਰਥ ਉਸ ਮਨੁੱਖ ਨੇ ਪਰਾਪਤ ਕੀਤੇ ਹਨ ਜਿਸ ਨੂੰ ਪ੍ਰਭੂ ਨੇ ਆਪ (ਗੁਰੂ ਦੀ ਰਾਹੀਂ) ਦਿਵਾਏ ਹਨ ।

(ਹੇ ਪ੍ਰਭੂ !) ਤੂੰ ਸਭ ਜੀਵਾਂ ਦਾ ਖਸਮ ਹੈਂ, ਸਾਰੀ ਸ੍ਰਿਸ਼ਟੀ ਤੇਰੇ ਸਾਏ ਹੋਠ ਹੈ । ੮।

ਸਲੋਕੁ ਮ: ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥ ੧ ॥ [ਪੰਨਾ ੫੨੦]

ਪਦ ਅਰਥ :—ਖੋਜੁ—ਪੈਰ । ਖੁੰਭੈ—ਖੁੰਭਦਾ । ਮੰਝਿ—ਮੇਰੇ ਅੰਦਰ । ਸਹ—ਹੇ ਪਤੀ (ਪ੍ਰਭੂ) ! ਤਉ ਚਰਣੀ—ਤੇਰੇ ਚਰਨਾਂ ਵਿਚ । ਹੀਅੜਾ—ਨਿਮਾਣਾ ਜਿਹਾ ਦਿਲ । ਸੀਤਮੁ—ਮੈਂ ਸਿਉਂ ਲਿਆ ਹੈ । ਤੁਲਹਾ—ਤੁਲ੍ਹਾ, ਲੱਕੜਾਂ ਦਾ ਬੱਧਾ ਹੋਇਆ ਗੱਠਾ ਜੋ ਦਰਿਆ ਦੇ ਕੰਢੇ ਤੇ ਵੱਸਣ ਵਾਲੇ ਮਨੁੱਖ ਦਰਿਆ ਪਾਰ ਕਰਨ ਲਈ ਵਰਤਦੇ ਹਨ ।

ਅਰਥ :—(ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੰਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ । ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੇ ਲਿਆ ਹੈ, ਹੇ ਹਰੀ ! (ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ । ੧ ।

ਮ: ੫ ॥ ਜਿਨ੍ਹਾਂ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ

ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥ ੨ ॥

ਅਰਥ :—ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ) । ੨ ।

ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧ ਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ ਰੰਗੁ ਜਿਸ ਦੀ ਸਭ ਧਾਰੀਆ ॥ ਉਚੀ ਹੂੰ ਉਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ [ਪੰਨਾ ੫੨੦]

ਪਦ ਅਰਥ :—ਚਿਤਿ—ਚਿਤ ਵਿਚ । ਵੁਠਿਆ—ਅੱਪੜਿਆਂ । ਸਬਦੁ—ਸਿਫਤਿ ਸਾਲਾਹ ਦੀ ਬਾਣੀ । ਖੋਲਨਿ, ਲਾਇਨ੍ਹ—(ਅੱਖਰ ‘ਨ’ ਦੇ ਨਾਲ ਅੱਧਾ ‘ਹ’ ਹੈ) । ਸਭ—ਸਾਰੀ ਸ੍ਰਿਸ਼ਟੀ । ਧਾਰੀਆ—ਟਿਕਾ ਕੇ ਰੱਖੀ ਹੋਈ ਹੈ । ਅਗਮ—ਅਪਹੁੰਚ ਰੈਣਿ—ਰਾਤ । ਕਰ—ਹੱਥ । ਧਿਆਈਐ—ਸਿਮਰਨਾ ਚਾਹੀਦਾ ਹੈ (ਨੋਟ : ਪਿਛਲੀ ਪਉੜੀ ਦੀ ਪਹਿਲੀ ਤੁਕ ਵਿਚ ਵੇਖੋ ਲਫਜ਼ ‘ਧਿਆਈਐ’) ।

ਅਰਥ :—(ਹੇ ਪ੍ਰਭੂ !) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫਤਿ ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ ।

ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦਿੰਦੇ ਹਨ ।

(ਹੇ ਭਾਈ !) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਵਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ । ੯ ।

ਸਲੋਕ ਮ: ੫ ॥ ਬਾਰਿ ਵਿਡਾਨੜੈ ਹੁੰਮਸ ਚੁੰਮਸ, ਕੂਕਾ ਪਈਆ

ਰਾਹੀ ॥ ਤਉ ਸਹ ਸੇਤੀ ਲਗੜੀ ਡੋਰੀ ਨਾਨਕ ਅਨਦ ਸੇਤੀ ਬਨੁ ਗਾਹੀ
॥ ੧ ॥ [ਪੰਨਾ ੫੨੦]

ਪਦ ਅਰਥ :- ਬਾਰਿ ਵਿਭਾਨੜੈ-ਬਿਗਾਨੀ ਜੂਹ ਵਿਚ, ਸੰਸਾਰ-ਰੂਪ ਬਿਗਾਨੀ
ਜੂਹ ਵਿਚ ਜਿਥੇ ਹਰੇਕ ਜੀਵ ਥੋੜ੍ਹੇ ਜਿਹੇ ਸਮੇਂ ਲਈ ਮੁਸਾਫਿਰ ਬਣ ਕੇ ਆਇਆ ਹੈ।
ਹੰਮਸ-ਸਿੰਃ 'ਹੁਤ-ਵਹ'-ਅੱਗ, ਪ੍ਰ: 'ਹੁਅ-ਵਹ', 'ਹੁੱਵਹ' ; ਪੰ: 'ਹੰਮੁ' ਅੱਗ ਦਾ ਸੇਕ।
ਕੂਕਾ-ਵਾਹਰਾਂ, ਦੁਹਾਈ। ਸਹ-ਹੇ ਸਹੁ ! ਤਉ ਸੇਤੀ-ਤੇਰੇ ਨਾਲ। ਬਨੁ ਗਾਹੀ-ਮੈਂ
(ਸੰਸਾਰ) ਜੰਗਲ ਗਾਹ ਰਿਹਾ ਹਾਂ।

ਅਰਥ :- (ਜਗਤ-ਰੂਪ ਇਸ) ਬਿਗਾਨੀ ਜੂਹ ਵਿਚ (ਫਸ ਜਾਣ ਕਰਕੇ, ਤੇ
ਤ੍ਰਿਸ਼ਨਾ ਦੀ) ਅੱਗ ਦੇ ਬੜੇ ਸੇਕ ਦੇ ਕਾਰਨ ਰਾਹਾਂ ਵਿਚ ਵਾਹਰਾਂ ਪੈ ਰਹੀਆਂ ਹਨ (ਭਾਵ,
ਜੀਵ ਘਬਰਾਏ ਹੋਏ ਹਨ) ਪਰ, ਹੇ ਪਤੀ (ਪ੍ਰਭੂ) ! ਮੈਂ ਨਾਨਕ (ਦੇ ਚਿੱਤ) ਦੀ ਡੋਰ ਤੇਰੇ
(ਚਰਨਾਂ) ਨਾਲ ਲੱਗੀ ਹੋਈ ਹੈ, (ਇਸ ਵਾਸਤੇ) ਮੈਂ ਆਨੰਦ ਨਾਲ (ਇਸ ਸੰਸਾਰ)
ਜੰਗਲ ਵਿਚੋਂ ਦੀ ਲੰਘ ਰਿਹਾ ਹਾਂ। ੧।

ਮ: ੫ ॥ ਸਚੀ ਬੈਸਕ ਤਿਨਾ ਸੰਗਿ ਜਿਨ ਸੰਗਿ ਜਪੀਐ ਨਾਉ ॥
ਤਿਨੁ ਸੰਗਿ ਸੰਗੁ ਨ ਕੀਚਈ ਨਾਨਕ ਜਿਨੁ ਆਪਣਾ ਸੁਆਉ ॥੨॥ [੫੨੦]

ਪਦ ਅਰਥ :- ਸਚੀ-ਸਦਾ ਕਾਇਮ ਰਹਿਣ ਵਾਲੀ, ਤੋੜ ਨਿਭਣ ਵਾਲੀ।
ਬੈਸਕ-ਬੈਠਕ। ਸੰਗਿ-ਨਾਲ। ਸੰਗੁ-ਸਾਥ। ਸੁਆਉ-ਸੁਆਰਥ, ਗ਼ਰਬ।

ਅਰਥ :- ਉਹਨਾਂ ਮਨੁੱਖਾਂ ਨਾਲ ਤੋੜ ਨਿਭਣ ਵਾਲੀ ਮੁਹੱਬਤ (ਕਰਨੀ ਚਾਹੀਦੀ
ਹੈ) ਜਿੰਨ੍ਹਾਂ ਨਾਲ (ਬੈਠਿਆਂ ਪਰਮਾਤਮਾ ਦਾ) ਨਾਮ ਸਿਮਰਿਆ ਜਾ ਸਕੇ, ਹੇ ਨਾਨਕ !
ਜਿਨ੍ਹਾਂ ਨੂੰ (ਹਰ ਵੇਲੇ) ਆਪਣੀ ਹੀ ਗ਼ਰਬ ਹੋਵੇ, ਉਹਨਾਂ ਨਾਲ ਸਾਥ ਨਹੀਂ ਕਰਨਾ
ਚਾਹੀਦਾ। ੨।

ਪਉੜੀ ॥ ਸਾ ਵੇਲਾ ਪਰਵਾਣੁ ਜਿਤੁ ਸਤਿਗੁਰੁ ਭੇਟਿਆ ॥ ਹੋਆ
ਸਾਪੂ ਸੰਗੁ ਫਿਰਿ ਦੂਖ ਨ ਤੇਟਿਆ ॥ ਪਾਇਆ ਨਿਹਚਲੁ ਥਾਨੁ ਫਿਰਿ
ਗਰਭਿ ਨ ਲੇਟਿਆ ॥ ਨਦਰੀ ਆਇਆ ਇਕੁ ਸਗਲ ਬ੍ਰਹਮੇਟਿਆ ॥
ਤਤੁ ਗਿਆਨੁ ਲਾਇ ਧਿਆਨੁ ਦ੍ਰਿਸਟਿ ਸਮੇਟਿਆ ॥ ਸਭੇ ਜਪੀਐ ਜਾਪੁ
ਜਿ ਮੁਖਹੁ ਬੋਲੇਟਿਆ ॥ ਹੁਕਮੇ ਬੁਝਿ ਨਿਹਾਲੁ ਸੁਖਿ ਸੁਖੇਟਿਆ ॥ ਪਰਖਿ
ਖਜਾਨੈ ਪਾਏ ਸੇ ਬਹੁੜਿ ਨ ਖੋਟਿਆ ॥ ੧੦ ॥ [ਪੰਨਾ ੫੨੦]

ਪਦ ਅਰਥ :- ਪਰਵਾਣੁ-ਕਬੂਲ, ਬਾਂਝਿ ਪੈਂਦੀ ਹੈ। ਜਿਤੁ-ਜਿਸ ਵੇਲੇ।
ਭੇਟਿਆ-ਮਿਲਿਆ। ਤੇਟਿਆ-ਤੇਟ ਵਿਚ, ਛੁਦ ਵਿਚ, ਤੋਟੇ। ਗਰਭਿ-ਗਰਭ ਵਿਚ,

ਜੂਨ ਵਿਚ । ਸਗਲ-ਹਰ ਥਾਂ । ਤਤੁ-ਨਿਚੋੜ । ਜਿ-ਜੋ ਕੁਝ । ਸੁਖਿ ਸੁਖੇਟਿਆ-ਸੁਖੀ ਹੀ ਸੁਖੀ ।

ਅਰਥ :-ਉਹ ਘੜੀ ਥਾਂ ਪਈ ਜਾਣੇ ਜਿਸ ਘੜੀ ਮਨੁੱਖ ਨੂੰ ਸਤਿਗੁਰੂ ਮਿਲ ਪਿਆ; ਜਿਸ ਮਨੁੱਖ ਨੂੰ ਗੁਰੂ ਦਾ ਮੇਲ ਹੋ ਗਿਆ, ਉਹ ਮੁੜ ਦੁੱਖਾਂ ਦੀ ਜ਼ਦ ਵਿਚ ਨਹੀਂ ਆਉਂਦਾ, (ਗੁਰੂ ਮਿਲਿਆ) ਜਿਸ ਨੂੰ ਪੱਕਾ ਟਿਕਾਣਾ ਲੱਭ ਪਿਆ, ਉਹ ਫਿਰ (ਹੋਰ ਹੋਰ) ਜੂਨਾਂ ਵਿਚ ਨਹੀਂ ਪੈਂਦਾ, ਉਸ ਨੂੰ ਹਰ ਥਾਂ ਇਕ ਬ੍ਰਹਮ ਹੀ ਬ੍ਰਹਮ ਦਿੱਸਦਾ ਹੈ; (ਬਾਹਰ ਵਲੋਂ ਆਪਣੀ) ਨਜ਼ਰ ਨੂੰ ਸਮੇਟ ਕੇ, (ਪ੍ਰਭੂ ਵਿਚ) ਧਿਆਨ ਲਾ ਕੇ ਉਹ ਅਸਲ ਉੱਚੀ ਸਮਝ ਹਾਸਲ ਕਰ ਲੈਂਦਾ ਹੈ; ਉਹ ਜੋ ਕੁਝ ਮੂੰਹੋਂ ਬੋਲਦਾ ਹੈ (ਪ੍ਰਭੂ ਦੀ ਸਿਫਤਿ ਸਾਲਾਹ ਦਾ) ਜਾਪ ਹੀ ਬੋਲਦਾ ਹੈ, ਪ੍ਰਭੂ ਦੀ ਰਜ਼ਾ ਨੂੰ ਸਮਝ ਕੇ ਉਹ ਖਿੜੇ-ਮੱਥੇ ਰਹਿੰਦਾ ਹੈ ਤੇ ਸੁਖੀ ਹੀ ਸੁਖੀ ਰਹਿੰਦਾ ਹੈ ।

(ਗੁਰੂ ਦੀ ਸਰਨ ਪਏ ਜਿਨ੍ਹਾਂ ਮਨੁੱਖਾਂ ਨੂੰ) ਪਰਖ ਕੇ (ਪ੍ਰਭੂ ਨੇ ਆਪਣੇ) ਖਜ਼ਾਨੇ ਵਿਚ ਪਾਇਆ ਹੈ ਉਹ ਮੁੜ ਖੋਟੇ ਨਹੀਂ ਹੁੰਦੇ । ੧੦ ।

ਸਲੋਕੁ ॥ ਵਿਛੋਹੇ ਜੰਬੂਰ, ਖਵੇ ਨ ਵੰਵਨਿ ਗਾਖੜੇ ॥ ਜੇ ਸੋ ਧਣੀ ਮਿਲੰਨਿ ਨਾਨਕ ਸੁਖ ਸੰਬੂਹ ਸਚੁ ॥ ੧ ॥ [ਪੰਨਾ ੫੨੦]

ਪਦ ਅਰਥ :-ਵਿਛੋਹੇ-ਵਿਛੋੜੇ (ਦੇ ਦੁੱਖ) । ਜੰਬੂਰ-ਚਿਮਟੇ ਵਰਗਾ ਇਕ ਹਥਿਆਰ ਜਿਸ ਨਾਲ ਆਪਣੇ ਵੱਸ ਪਏ ਵੈਰੀਆਂ ਨੂੰ ਲੋਕ ਤਸੀਹੇ ਦਿਆ ਕਰਦੇ ਸਨ, ਜੰਬੂਰ ਨਾਲ ਬੋਟੀ ਬੋਟੀ ਕਰ ਕੇ ਪਿੰਡੇ ਦਾ ਮਾਸ ਤੋੜਿਆ ਜਾਂਦਾ ਸੀ । ਖਵੇ ਨ ਵੰਵਨਿ-ਸਹਾਰੇ ਨਹੀਂ ਜਾ ਸਕਦੇ । ਗਾਖੜੇ-ਔਖੇ । ਸੰਬੂਹ-ਸਾਰੇ ।

ਅਰਥ :-ਹੇ ਨਾਨਕ ! (ਪ੍ਰਭੂ ਦੇ ਚਰਨਾਂ ਨਾਲੋਂ) ਵਿਛੋੜੇ (ਦੇ ਦੁੱਖ) ਜੰਬੂਰ (ਦੇ ਤਸੀਹੇ) ਵਾਂਗ ਔਖੇ ਹਨ, ਸਹਾਰੇ ਨਹੀਂ ਜਾ ਸਕਦੇ, ਜੇ ਉਹ ਪ੍ਰਭੂ ਮਾਲਕ ਜੀ ਮਿਲ ਪੈਣ ਤਾਂ ਯਕੀਨਨ ਸਾਰੇ ਸੁਖ ਹੀ ਸੁਖ ਹੋ ਜਾਂਦੇ ਹਨ । ੧ ।

ਮ: ੫ ॥ ਜਿਮੀ ਵਸੰਦੀ ਪਾਣੀਐ ਈਧਣੁ ਰਖੈ ਭਾਹਿ ॥ ਨਾਨਕ ਸੋ ਸਹੁ ਆਹਿ ਜਾ ਕੈ ਆਵਲਿ ਹਭੁ ਕੋ ॥ ੨ ॥ [ਪੰਨਾ ੫੨੦]

ਪਦ ਅਰਥ :-ਪਾਣੀਐ-ਪਾਣੀ ਵਿਚ । ਈਧਣੁ-ਬਾਲਣ, ਲੱਕੜ । ਭਾਹਿ-ਅੱਗ । ਆਹਿ-ਹੈ । ਆਵਲਿ-ਆਸਰੇ ਵਿਚ । ਹਭੁ ਕੋ-ਹਰੇਕ ਜੀਵ ।

ਅਰਥ :-ਹੇ ਨਾਨਕ ! (ਜਿਵੇਂ) ਧਰਤੀ ਪਾਣੀ ਵਿਚ (ਅਡੋਲ) ਵੱਸਦੀ ਹੈ ਤੇ ਪਾਣੀ ਨੂੰ ਆਸਰਾ ਭੀ ਦੇਂਦੀ ਹੈ, (ਜਿਵੇਂ) ਲੱਕੜੀ (ਆਪਣੇ ਅੰਦਰ) ਅੱਗ (ਲੁਕਾ ਕੇ) ਰੱਖਦੀ ਹੈ, (ਤਿਵੇਂ) ਉਹ ਖਸਮ (ਪ੍ਰਭੂ) ਜਿਸ ਦੇ ਆਸਰੇ ਹਰੇਕ ਜੀਵ ਹੈ, (ਇਸ ਸਾਰੇ ਜਗਤ ਵਿਚ ਅਡੋਲ ਲੁਕਿਆ ਪਿਆ) ਹੈ । ੨ ।

ਪਉੜੀ ॥ ਤੇਰੇ ਕੀਤੇ ਕੰਮ ਤੁਧੈ ਹੀ ਗੋਚਰੈ ॥ ਸੋਈ ਵਰਤੈ ਜਗਿ ਜਿ
ਕੀਆ ਤੁਧੁ ਧੁਰੇ ॥ ਬਿਸਮੁ ਭਏ ਬਿਸਮਾਦ ਦੇਖਿ ਕੁਦਰਤਿ ਤੇਰੀਆ ॥
ਸਰਣਿ ਪਰੇ ਤੇਰੀ ਦਾਸ ਕਰਿ ਗਤਿ ਹੋਇ ਮੇਰੀਆ ॥ ਤੇਰੈ ਹਥਿ ਨਿਧਾਨੁ
ਭਾਵੈ ਤਿਸੁ ਦੇਹਿ ॥ ਜਿਸ ਨੋ ਹੋਇ ਦਇਆਲੁ ਹਰਿ ਨਾਮੁ ਸੋਇ ਲੇਹਿ ॥
ਅਗਮ ਅਗੋਚਰ ਬੇਅੰਤ ਅੰਤੁ ਨ ਪਾਈਐ ॥ ਜਿਸ ਨੋ ਹੋਹਿ ਕ੍ਰਿਪਾਲੁ ਸੁ
ਨਾਮੁ ਧਿਆਈਐ ॥ ੧ ॥ [ਪੰਨਾ ੫੨੧]

ਪਦ ਅਰਥ :- ਗੋਚਰੇ-ਪਹੁੰਚ ਵਿਚ, ਅਧੀਨ। ਜਗਿ-ਜਗਤ ਵਿਚ। ਜਿ-ਜੋ।
ਕੀਆ-ਕਰ ਦਿੱਤਾ, ਹੁਕਮ ਦੇ ਦਿੱਤਾ। ਧੁਰੇ-ਧੁਰ ਤੋਂ। ਬਿਸਮੁ-ਹੈਰਾਨ, ਅਸਚਰਜ।
ਦੇਖਿ-ਵੇਖ ਕੇ। ਗਤਿ-ਹਾਲਤ, ਉੱਚੀ ਆਤਮਕ ਅਵਸਥਾ, ਮੁਕਤੀ। ਹਥਿ-ਹੱਥ
ਵਿਚ। ਨਿਧਾਨੁ-(ਨਾਮੁ ਦਾ) ਖਜ਼ਾਨਾ। ਦੇਹਿ-ਤੂੰ ਦੇਂਦਾ ਹੈਂ। ਹੋਇ-ਹੋ ਕੇ। ਸੋਇ-
ਸੋਈ, ਉਹੀ ਮਨੁੱਖ। ਹੋਹਿ-ਤੂੰ ਹੁੰਦਾ ਹੈਂ।

ਅਰਥ :- (ਹੇ ਪ੍ਰਭੂ!) ਜੋ ਜੋ ਕੰਮ ਤੂੰ ਕੀਤੇ ਹਨ ਇਹ ਤੂੰ ਹੀ ਕਰ ਸਕਦਾ ਹੈਂ,
ਜਗਤ ਵਿਚ ਉਹੀ ਕੁਝ ਹੋ ਰਿਹਾ ਹੈ ਜੋ ਕਰਨ ਵਾਸਤੇ ਤੂੰ ਧੁਰ ਤੋਂ ਹੁਕਮ ਕਰ ਦਿੱਤਾ
ਹੈ, ਤੇਰੀ ਕੁਦਰਤ ਵੇਖ ਵੇਖ ਕੇ ਅਸੀਂ ਹੈਰਾਨ ਹੋ ਰਹੇ ਹਾਂ।

(ਤੇਰੇ) ਦਾਸ ਤੇਰਾ ਆਸਰਾ ਲੈਂਦੇ ਹਨ (ਮੈਂ ਭੀ ਤੇਰੀ ਸਰਨ ਆਇਆ ਹਾਂ, ਹੇ
ਪ੍ਰਭੂ! ਮੇਹਰ) ਕਰ ਮੇਰੀ ਭੀ ਆਤਮਕ ਅਵਸਥਾ ਉੱਚੀ ਹੋ ਜਾਏ, (ਤੇਰੇ ਨਾਮ ਦਾ)
ਖਜ਼ਾਨਾ ਤੇਰੇ (ਆਪਣੇ) ਹੱਥ ਵਿਚ ਹੈ, ਜੋ ਤੈਨੂੰ ਚੰਗਾ ਲਗੇ ਉਸ ਨੂੰ ਤੂੰ (ਇਹ ਖਜ਼ਾਨਾ)
ਦੇਂਦਾ ਹੈਂ, ਜਿਸ ਜਿਸ ਨੂੰ ਦਿਆਲ ਹੋ ਕੇ ਹਰਿ-ਨਾਮ (ਦੇਂਦਾ ਹੈਂ) ਉਹੀ ਜੀਵ ਤੇਰਾ
ਨਾਮ-ਖਜ਼ਾਨਾ ਪ੍ਰਾਪਤ ਕਰਦੇ ਹਨ।

ਹੇ ਅਪਹੁੰਚ! ਹੇ ਅਗੋਚਰ! ਹੇ ਬੇਅੰਤ ਪ੍ਰਭੂ! ਤੇਰਾ ਅੰਤ ਨਹੀਂ ਪਾਇਆ ਜਾ
ਸਕਦਾ, ਤੂੰ ਜਿਸ ਮਨੁੱਖ ਉਤੇ ਤਰੁੱਠਦਾ ਹੈਂ ਉਹ ਤੇਰਾ ਨਾਮ ਸਿਮਰਦਾ ਹੈ। ੧੧।

ਸਲੋਕ ਮ: ੫॥ ਕੜਛੀਆ ਫਿਰੰਨਿ, ਸੁਆਉ ਨ ਜਾਣਨਿ ਸੁਵੀਆ ॥
ਸੋਈ ਮੁਖ ਦਿਸੰਨਿ ਨਾਨਕ ਰਤੇ ਪ੍ਰੇਮ ਰਸਿ ॥ ੧ ॥ [ਪੰਨਾ ੫੨੧]

ਪਦ ਅਰਥ :- ਫਿਰੰਨਿ, ਦਿਸੰਨਿ-(ਅੱਖਰ 'ਨ' ਦੇ ਨਾਲ ਅੱਧਾ 'ਹ' ਹੈ)।
ਸੁਆਉ-ਸੁਆਦ। ਸੁਵੀਆ-ਖਾਲੀ। ਸੋਈ-ਉਹੀ। ਦਿਸੰਨਿ-ਦਿੱਸਦੇ ਹਨ। ਸੋਈ
ਮੁਖ ਦਿਸੰਨਿ-ਉਹੀ ਮੂੰਹ ਸੋਹਣੇ ਦਿੱਸਦੇ ਹਨ, ਉਹੀ ਮੂੰਹ ਸੋਹਣੇ ਜਾਣੇ। ਪ੍ਰੇਮ ਰਸਿ-
ਪ੍ਰਭੂ ਦੇ ਪਿਆਰ ਦੇ ਰਸ ਵਿਚ।

ਅਰਥ :- ਹੇ ਨਾਨਕ! ਕੜਛੀਆਂ (ਦਾਲ ਭਾਜੀ ਦੇ ਭਾਂਡੇ ਵਿਚ) ਫਿਰਦੀਆਂ ਹਨ

(ਪਰ ਉਹ ਉਸ ਦਾਲ ਭਾਜੀ) ਦਾ ਸੁਆਦ ਨਹੀਂ ਜਾਣਦੀਆਂ (ਕਿਉਂਕਿ ਉਹ) ਖਾਲੀ (ਹੀ ਰਹਿੰਦੀਆਂ) ਹਨ, (ਇਸੇ ਤਰ੍ਹਾਂ) ਉਹੀ ਮੂੰਹ (ਜੋਹਣੇ) ਦਿੱਸਦੇ ਹਨ ਜੋ ਪ੍ਰੇਮ ਦੇ ਸੁਆਦ ਵਿਚ ਰੰਗੇ ਗਏ ਹਨ (ਨਿਰੀਆਂ ਗੱਲਾਂ ਕਰਨ ਵਾਲੇ ਮੂੰਹ ਕੜਫੀਆਂ ਵਾਂਗ ਹੀ ਹਨ) । ੧ ।

ਮਃ ੫ ॥ ਖੋਜੀ ਲਧਮੁ ਖੋਜੁ ਛਡੀਆ ਉਜਾੜ ॥ ਤੇ ਸਹਿ ਦਿਤੀ ਵਾੜਿ ਨਾਨਕ ਖੇਤੁ ਨ ਛਿਜਈ ॥ ੨ ॥ [ਪੰਨਾ ੫੨੧]

ਪਦ ਅਰਥ :- ਖੋਜੀ-ਖੋਜ ਲੱਭਣ ਵਾਲੇ (ਗੁਰੂ) ਦੀ ਰਾਹੀਂ । ਸਹਿ-ਸਹੁ ਨੇ । ਨ ਛਿਜਈ-ਨਾਸ ਨਹੀਂ ਹੁੰਦਾ, ਨਹੀਂ ਉਜੜਦਾ ।

ਅਰਥ :- (ਜਿਨ੍ਹਾਂ ਕਾਮਾਦਿਕਾਂ ਨੇ ਮੇਰੀ ਖੋਜੀ) ਉਜਾੜ ਦਿੱਤੀ ਸੀ ਉਹਨਾਂ ਦਾ ਖੋਜ ਮੈਂ ਖੋਜ ਲੱਭਣ ਵਾਲੇ (ਗੁਰੂ) ਦੀ ਰਾਹੀਂ ਲੱਭ ਲਿਆ ਹੈ, ਤੈਂ ਖਸਮ ਨੇ ਮੇਰੀ ਪੈਲੀ ਨੂੰ (ਗੁਰੂ ਦੀ ਸਹੇਤਾ ਦੀ) ਵਾੜ ਦੇ ਦਿੱਤੀ ਹੈ, ਹੁਣ ਨਾਨਕ ਦੀ ਪੈਲੀ ਨਹੀਂ ਉਜੜਦੀ । ੨ ।

ਪਉੜੀ ॥ ਆਰਾਧਿਹੁ ਸਚਾ ਸੋਇ ਸਭੁ ਕਿਛੁ ਜਿਸੁ ਪਾਸਿ ॥ ਦੁਹਾ ਸਿਰਿਆ ਖਸਮੁ ਆਪਿ ਖਿਨ ਮਹਿ ਕਰੇ ਰਾਸਿ ॥ ਤਿਆਗਹੁ ਸਗਲ ਉਪਾਵ ਤਿਸ ਕੀ ਓਟ ਗਹੁ ॥ ਪਉ ਸਰਣਾਈ ਭਜਿ ਸੁਖੀ ਹੂੰ ਸੁਖ ਲਹੁ ॥ ਕਰਮ ਧਰਮ ਤਤੁ ਗਿਆਨੁ ਸੰਤਾ ਸੰਗੁ ਹੋਇ ॥ ਜਪੀਐ ਅੰਮ੍ਰਿਤ ਨਾਮੁ ਬਿਘਨੁ ਨ ਲਗੈ ਕੋਇ ॥ ਜਿਸ ਨੋ ਆਪਿ ਦਇਆਲੁ ਤਿਸੁ ਮਨਿ ਵੁਠਿਆ ॥ ਪਾਈਅਨਿ ਸਭਿ ਨਿਧਾਨ ਸਾਹਿਬਿ ਤੁਠਿਆ ॥੧੨॥ [ਪੰਨਾ ੫੨੧]

ਪਦ ਅਰਥ :- ਦੁਹਾ ਸਿਰਿਆ-(ਕਾਮਾਦਿਕ ਵਿਕਾਰਾਂ ਦਾ ਚਸਕਾ ਤੇ ਪ੍ਰੇਮ-ਰਸ ਇਹਨਾਂ) ਦੋਹਾਂ ਪਾਸਿਆਂ ਦਾ । ਰਾਸਿ ਕਰੇ-ਸਿਰੇ ਚਾੜ੍ਹਦਾ ਹੈ, ਠੀਕ ਕਰ ਦੇਂਦਾ ਹੈ, ਨੇਪਰੇ ਚਾੜ੍ਹ ਦੇਂਦਾ ਹੈ । ਉਪਾਵ-ਹੀਲੇ । ਗਹੁ-ਫੜ । ਲਹੁ-ਲੈ । ਸਾਹਿਬਿ-(ਅਧਿਕਾਰਣ ਕਾਰਕ, ਇਕ ਵਚਨ) । ਸਾਹਿਬਿ ਤੁਠਿਆ-(ਪੂਰਬ ਪੂਰਨ ਕਾਰਦੰਤਕ) ਜੇ ਸਾਹਿਬ ਤਰੁਠ ਪਏ ।

ਅਰਥ :- (ਹੇ ਭਾਈ !) ਉਸ ਸਦਾ ਬਿਰ ਰਹਿਣ ਵਾਲੇ ਪ੍ਰਭੂ ਨੂੰ ਸਿਮਰੋ, ਜਿਸ ਦੇ ਵੱਸ ਵਿਚ ਹਰੇਕ ਪਦਾਰਥ ਹੈ ਜੋ (ਮਾਇਆ ਦੀ ਖਿੱਚ ਤੇ ਨਾਮ-ਰਸ) ਦੋਹਾਂ ਪਾਸਿਆਂ ਦਾ ਖਸਮ ਹੈ (ਭਾਵ, ਜੋ ਮਾਇਆ ਦੇ ਮੋਹ ਵਿਚ ਫਸਾਣ ਵਾਲਾ ਭੀ ਹੈ ਤੇ ਨਾਮ-ਰਸ ਦੀ ਦਾਤਿ ਭੀ ਦੇਣ ਵਾਲਾ ਹੈ), ਜੋ (ਜੀਵਾਂ ਦੇ ਕੰਮ) ਇਕ ਪਲਕ ਵਿਚ ਸਿਰੇ ਚਾੜ੍ਹ ਦੇਂਦਾ ਹੈ । (ਹੇ ਭਾਈ !) ਹੋਰ ਸਾਰੇ ਹੀਲੇ ਛੱਡੋ ਤੇ ਉਸ ਪਰਮਾਤਮਾ ਦਾ ਆਸਰਾ ਲਵੋ, ਵੱਡ

ਕੇ ਉਸ ਪ੍ਰਭੂ ਦੀ ਸਰਨ ਪਉ ਤੇ ਸਭ ਤੋਂ ਚੰਗਾ ਸੁਖ ਹਾਸਲ ਕਰੋ ।

ਜੇ ਸੰਤਾਂ ਦੀ ਸੰਗਤਿ ਮਿਲੇ ਤਾਂ ਉਹ ਉੱਚੀ ਸਮਝ (ਪ੍ਰਾਪਤ ਹੁੰਦੀ ਹੈ ਜੋ (ਮਾਨੋ,) ਸਭ ਕਰਮਾਂ ਧਰਮਾਂ ਦਾ ਨਿਚੋੜ ਹੈ, ਜੋ ਪ੍ਰਭੂ ਦਾ ਅੰਮ੍ਰਿਤ-ਨਾਮ ਸਿਮਰੀਏ ਤਾਂ (ਜੀਵਨ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ । ਜਿਸ ਮਨੁੱਖ ਤੇ ਪ੍ਰਭੂ ਆਪ ਮੋਹਰਬਾਨ ਹੋਵੇ ਉਸ ਦੇ ਮਨ ਵਿਚ ਆ ਵੱਸਦਾ ਹੈ, ਪ੍ਰਭੂ-ਮਾਲਕ ਦੇ ਪ੍ਰਸੰਨ ਹੋਇਆਂ (ਮਾਨੋ) ਸਾਰੇ ਸ਼ਜ਼ਾਨੇ ਪਾ ਲਈਦੇ ਹਨ ।੧੨।

ਸਲੋਕੁ ਮ: ੫ ॥ ਲਧਮੁ ਲਭਣਹਾਰੁ ਕਰਮੁ ਕਰੰਦੇ ਮਾ ਪਿਰੀ॥ਇਕੋ ਸਿਰਜਣਹਾਰੁ ਨਾਨਕ ਬਿਆ ਨ ਪਸੀਐ ॥੧॥ [ਪੰਨਾ ੫੨੧]

ਪਦ ਅਰਥ :-ਲਭਣਹਾਰੁ—ਲੱਭਣ-ਜੋਗ ਪ੍ਰਭੂ । ਕਰਮੁ—ਬਖ਼ਸ਼ਸ਼ । ਮਾ ਪਿਰੀ—ਮੇਰੇ ਪਿਰ ਨੇ । ਪਸੀਐ—ਵੇਖੀਦਾ ਹੈ । ਬਿਆ—ਕੋਈ ਹੋਰ ।

ਅਰਥ :-ਜਦੋਂ ਮੇਰੇ ਪਿਆਰੇ ਖਸਮ ਨੇ (ਮੇਰੇ ਉੱਤੇ) ਬਖ਼ਸ਼ਸ਼ ਕੀਤੀ ਤਾਂ ਮੈਂ ਲੱਭਣ-ਜੋਗ ਪ੍ਰਭੂ ਨੂੰ ਲੱਭ ਲਿਆ, (ਹੁਣ) ਹੇ ਨਾਨਕ ! ਇਕ ਕਰਤਾਰ ਹੀ (ਹਰ ਥਾਂ) ਦਿੱਸ ਰਿਹਾ ਹੈ, ਕੋਈ ਹੋਰ ਨਹੀਂ ਦਿੱਸਦਾ ।੧।

ਮ: ੫ ॥ ਪਾਪੜਿਆ ਪਛਾੜਿ ਬਾਣੁ ਸਚਾਵਾ ਸੰਨਿ ਕੈ॥ਗੁਰ ਮੰਤ੍ਰੜਾ ਚਿਤਾਰਿ ਨਾਨਕ ਦੁਖੁ ਨ ਥੀਵਈ ॥੨॥ [ਪੰਨਾ ੫੨੧]

ਪਦ ਅਰਥ :-ਪਾਪੜਿਆ—ਚੰਦਰੇ ਪਾਪਾਂ ਨੂੰ । ਪਛਾੜਿ—ਨਸਾ ਦੇ, ਦੂਰ ਕਰ । ਸਚਾਵਾ—ਸੱਚ ਦਾ । ਸੰਨਿ ਕੈ—ਤਾਣ ਕੇ । ਮੰਤ੍ਰੜਾ—ਸੋਹਣਾ ਮੰਤ੍ਰ । ਚਿਤਾਰਿ—ਚੇਤੇ ਕਰ ।

ਅਰਥ :-ਹੇ ਨਾਨਕ ! ਸੱਚ (ਭਾਵ, ਸਿਮਰਨ) ਦਾ ਤੀਰ ਤਾਣ ਕੇ ਚੰਦਰੇ ਪਾਪਾਂ ਨੂੰ ਨਸਾ ਦੇ, ਸਤਿਗੁਰੂ ਦਾ ਸੋਹਣਾ ਮੰਤ੍ਰ ਚੇਤੇ ਕਰ, (ਇਸ ਤਰ੍ਹਾਂ) ਦੁੱਖ ਨਹੀਂ ਵਿਆਪਦਾ । ੨ ।

ਪਉੜੀ ॥ ਵਾਹੁ ਵਾਹੁ ਸਿਰਜਣਹਾਰ ਪਾਈਅਨੁ ਠਾਢਿ ਆਪਿ ॥ ਜੀਅ ਜੰਤ ਮਿਹਰਵਾਨੁ ਤਿਸ ਨੇ ਸਦਾ ਜਾਪਿ ॥ ਦਇਆ ਧਾਰੀ ਸਮਰਥਿ ਚੁਕੇ ਬਿਲ ਬਿਲਾਪ ॥ ਨਠੇ ਤਾਪ ਦੁਖ ਰੋਗ ਪੂਰੇ ਗੁਰ ਪ੍ਰਤਾਪਿ॥ਕੀਤੀਅਨੁ ਆਪਣੀ ਰਖ ਗਰੀਬ ਨਿਵਾਜਿ ਥਾਪਿ ॥ ਆਪੇ ਲਇਅਨੁ ਛਡਾਇ ਬੰਧਨ ਸਗਲ ਕਾਪਿ ॥ ਤਿਸਨ ਬੁਝੀ ਆਸ ਪੁੰਨੀ ਮਨੁ ਸੰਤੋਖਿ ਧ੍ਰਾਪਿ ॥ ਵਡੀ ਹੂੰ ਵਡਾ ਅਪਾਰ ਖਸਮੁ, ਜਿਸੁ ਲੇਪੁ ਨ ਪੁੰਨਿ ਪਾਪਿ ॥੧੩॥ [ਪੰਨਾ ੫੨੧]

ਪਦ ਅਰਥ :-ਵਾਹੁ ਵਾਹੁ—ਸ਼ਾਬਾਸ਼ੇ । ਵਾਹੁ ਵਾਹੁ—ਸਿਰਜਣਹਾਰ—ਸਿਰਜਣਹਾਰ ਨੂੰ ਸ਼ਾਬਾਸ਼ੇ (ਆਖ) । ਪਾਈਅਨੁ—ਪਾਈ ਹੈ ਉਸ ਨੇ [ਪਉੜੀ ਨੰ: ੧੨ ਦੇ ਲਫਜ਼ 'ਪਾਈਅਨਿ' ਤੇ ਇਸ ਲਫਜ਼ 'ਪਾਈਅਨੁ' ਵਿਚ ਫਰਕ ਚੇਤੇ ਰੱਖਣ ਜੋਗ ਹੈ;

‘ਪਾਈਅਨਿ’—ਪਾਈਦੇ ਹਨ, ਵਰਤਮਾਨ ਕਾਲ, ਕਰਮ ਵਾਚ, ਬਹੁ ਬਚਨ, ਅੱਠ ਪੁਰਖ]। ਠਾਵਿ-ਠੰਢ, ਸ਼ਾਂਤੀ। ਤਿਸੁ ਨੋ-ਉਸ ਪ੍ਰਭੂ ਨੂੰ। ਸਮਰਥਿ-ਸਮਰੱਥ ਨੇ। ਬਿਲ ਬਿਲਾਪ-ਤਰਲੇ, ਰੋਣੇ। ਪ੍ਰਤਾਪਿ-ਪ੍ਰਤਾਪ ਨਾਲ। ਕੀਤੀਅਨੁ-ਕੀਤੀ ਹੈ ਉਸ ਨੇ। ਰਖ-ਰੱਖਿਆ। ਨਿਵਾਜਿ-ਨਿਵਾਜ ਕੇ। ਬਾਪਿ-ਬਾਪ ਕੇ, ਬਾਪਣਾ ਦੇ ਕੇ। ਕਾਪਿ-ਕੱਟ ਕੇ। ਤਿਸਨ-ਤ੍ਰਿਸਨਾ। ਪੁੰਨੀ-ਪੂਰੀ ਹੋ ਗਈ। ਮਨ ਆਸ-ਮਨ ਦੀ ਆਸ। ਸੰਤੋਖਿ-ਸੰਤੋਖ ਨਾਲ। ਧਾਪਿ-ਰੱਜ ਕੇ। ਲੇਪੁ-ਲਾਗ, ਅਸਰ। ਪੁੰਨਿ-ਪੁੰਨ ਨਾਲ। ਪਾਪਿ-ਪਾਪ ਨਾਲ।

ਅਰਥ :- (ਹੇ ਭਾਈ !) ਉਸ ਕਰਤਾਰ ਨੂੰ ‘ਧੰਨ ਧੰਨ’ ਆਖ ਜਿਸ ਨੇ (ਤੋਰੇ ਅੰਦਰ) ਆਪ ਠੰਢ ਪਾਈ ਹੈ, ਉਸ ਪ੍ਰਭੂ ਨੂੰ ਯਾਦ ਕਰ ਜੋ ਸਭ ਜੀਵਾਂ ਉੱਤੇ ਮਿਹਰਬਾਨ ਹੈ।

ਸਮਰੱਥ ਪ੍ਰਭੂ ਨੇ (ਜਿਸ ਮਨੁੱਖ ਉੱਤੇ) ਮੋਹਰ ਕੀਤੀ ਹੈ ਉਸ ਦੇ ਸਾਰੇ ਰੋਣੇ ਮੁੱਕ ਗਏ, ਪੂਰੇ ਗੁਰੂ ਦੇ ਪ੍ਰਤਾਪ ਨਾਲ ਉਸ ਦੇ (ਸਾਰੇ) ਕਲੇਸ਼, ਦੁੱਖ ਤੇ ਰੋਗ ਦੂਰ ਹੋ ਗਏ।

(ਜਿਨ੍ਹਾਂ) ਗਰੀਬਾਂ (ਭਾਵ, ਦਰ-ਵੱਠਿਆਂ) ਨੂੰ ਨਿਵਾਜ ਕੇ ਬਾਪਣਾ ਦੇ ਕੇ (ਉਹਨਾਂ ਦੀ) ਰੱਖਿਆ ਉਸ (ਪ੍ਰਭੂ) ਨੇ ਆਪ ਕੀਤੀ ਹੈ, ਉਹਨਾਂ ਦੇ ਸਾਰੇ ਬੰਧਨ ਕੱਟ ਕੇ ਉਹਨਾਂ ਨੂੰ (ਵਿਕਾਰਾਂ ਤੋਂ) ਉਸ ਨੇ ਆਪ ਛੁਡਾ ਲਿਆ ਹੈ, ਸੰਤੋਖ ਨਾਲ ਰੱਜ ਜਾਣ ਕਰ ਕੇ ਉਹਨਾਂ ਦੇ ਮਨ ਦੀ ਆਸ ਪੂਰੀ ਹੋ ਗਈ ਹੈ ਉਹਨਾਂ ਦੀ ਤ੍ਰਿਸਨਾ ਮਿਟ ਗਈ ਹੈ।

(ਪਰ) ਬੇਅੰਤ (ਪ੍ਰਭੂ) ਖਸਮ ਸਭ ਤੋਂ ਵੱਡਾ ਹੈ ਉਸ ਨੂੰ (ਜੀਵਾਂ ਦੇ ਕੀਤੇ) ਪੁੰਨ ਜਾਂ ਪਾਪ ਨਾਲ (ਜ਼ਾਤੀ ਤੌਰ ਤੇ) ਕੋਈ-ਲੱਗ-ਲਬੇੜ ਨਹੀਂ ਹੁੰਦਾ। ੧੩।

ਸਲੋਕੁ ਮ: ੫ ॥ ਜਾ ਕਉ ਭਏ ਕ੍ਰਿਪਾਲ ਪ੍ਰਭੁ ਹਰਿ ਹਰਿ ਸੇਈ ਜਪਾਤ ॥

ਨਾਨਕ ਪ੍ਰੀਤਿ ਲਗੀ ਤਿਨ ਰਾਮ ਸਿਉ ਭੇਟਤ ਸਾਧ ਸੰਗਾਤ ॥੧॥ [੫੨੧]

ਪਦ ਅਰਥ :- ਭੇਟਤ-ਮਿਲਿਆਂ। ਤਿਨ-ਉਹਨਾਂ ਦੀ।

ਅਰਥ :- ਹੇ ਨਾਨਕ ! ਜਿਨ੍ਹਾਂ ਮਨੁੱਖਾਂ ਤੇ ਪ੍ਰਭੂ ਜੀ ਕਿਰਪਾ ਕਰਦੇ ਹਨ ਉਹੀ ਹਰਿ-ਨਾਮ ਜਪਦੇ ਹਨ, ਸਾਧ ਸੰਗਤਿ ਵਿਚ ਮਿਲਣ ਕਰ ਕੇ ਪਰਮਾਤਮਾ ਨਾਲ ਉਹਨਾਂ ਦੀ ਪ੍ਰੀਤਿ ਬਣ ਜਾਂਦੀ ਹੈ। ੧।

ਮ: ੫ ॥ ਰਾਮੁ ਰਮਹੁ ਬਡਭਾਗੀਹੋ ਜਲਿ ਬਲਿ ਮਹੀਅਲਿ ਸੋਇ ॥
ਨਾਨਕ ਨਾਮਿ ਅਰਾਧਿਐ ਬਿਘਨੁ ਨ ਲਾਗੈ ਕੋਇ ॥੨॥ [ਪੰਨਾ ੫੨੧]

ਪਦ ਅਰਥ :- ਜਲਿ-ਪਾਣੀ ਵਿਚ। ਬਲਿ-ਧਰਤੀ ਦੇ ਅੰਦਰ। ਮਹੀਅਲਿ-ਮਹੀ ਤਲਿ, ਧਰਤੀ ਦੇ ਤਲ ਤੇ, ਧਰਤੀ ਦੇ ਉੱਤੇ, ਭਾਵ, ਆਕਾਸ਼ ਵਿਚ। ਨਾਮਿ- [ਅਧਿਕਰਣ ਕਾਰਕ, ਇਕ ਵਚਨ]। ਨਾਮਿ ਅਰਾਧਿਐ-(ਪੂਰਬ ਪੂਰਨ ਕਾਰਦੰਤਕ, [Locative Absolute] ਜੇ ਨਾਮ ਸਿਮਰੀਏ]।

ਅਰਥ :-ਹੇ ਵੁਡੇ ਭਾਗਾਂ ਵਾਲਿਓ ! ਉਸ ਪਰਮਾਤਮਾ ਨੂੰ ਸਿਮਰੋ ਜੋ ਪਾਣੀ ਵਿਚ ਧਰਤੀ ਦੇ ਅੰਦਰ ਧਰਤੀ ਦੇ ਉਪਰ (ਹਰ ਥਾਂ) ਮੌਜੂਦ ਹੈ । ਹੇ ਨਾਨਕ ! ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਜੀਵਨ-ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ । ੨ ।

ਪਉੜੀ ॥ ਭਗਤਾ ਕਾ ਬੋਲਿਆ ਪਰਵਾਣੁ ਹੈ, ਦਰਗਹ ਪਵੈ ਥਾਇ ॥
ਭਗਤਾ ਤੇਰੀ ਟੇਕ, ਰਤੇ ਸਚਿ ਨਾਇ ॥ ਜਿਸ ਨੋ ਹੋਇ ਕ੍ਰਿਪਾਲੁ ਤਿਸ ਕਾ
ਦੂਖੁ ਜਾਇ ॥ ਭਗਤ ਤੇਰੇ ਦਇਆਲ ਓਨਾ ਮਿਹਰ ਪਾਇ ॥ ਦੂਖੁ ਦਰਦੁ
ਵਡਰੋਗੁ ਨ ਪੋਹੇ ਤਿਸੁ ਮਾਇ ॥ ਭਗਤਾ ਏਹੁ ਅਧਾਰੁ ਗੁਣ ਗੋਵਿੰਦ ਗਾਇ ॥
ਸਦਾ ਸਦਾ ਦਿਨੁ ਰੈਣਿ ਇਕੋ ਇਕੁ ਧਿਆਇ ॥ ਪੀਢਿ ਅੰਮ੍ਰਿਤੁ ਨਾਮੁ,
ਜਨ ਨਾਮੇ ਰਹੇ ਅਘਾਇ ॥ ੧੪ ॥ [ਪੰਨਾ ੫੨੧]

ਪਦ ਅਰਥ :-ਪਵੈ ਥਾਇ-ਕਬੂਲ ਹੁੰਦਾ ਹੈ । ਟੇਕ-ਆਸਰਾ । ਸਚਿ-ਸੱਚ ਵਿਚ।
ਨਾਇ-ਨਾਮ ਵਿਚ । ਅਧਾਰੁ-ਆਸਰਾ । ਰੈਣਿ-ਰਾਤ । ਅਘਾਇ ਰਹੇ-ਰੱਜੇ ਰਹਿੰਦੇ
ਹਨ । ਪਰਵਾਣੁ-ਮੰਨਣ-ਜੋਗ । ਮਾਇ-ਮਾਇਆ ।

ਅਰਥ :-ਬੰਦਗੀ ਕਰਨ ਵਾਲੇ ਮਨੁੱਖਾਂ ਦਾ ਬੋਲਿਆ ਬਚਨ ਮੰਨਣ-ਯੋਗ ਹੁੰਦਾ
ਹੈ, ਪ੍ਰਭੂ ਦੀ ਦਰਗਾਹ ਵਿਚ (ਭੀ) ਕਬੂਲ ਹੁੰਦਾ ਹੈ । ਹੇ ਪ੍ਰਭੂ ! ਭਗਤਾਂ ਨੂੰ ਤੇਰਾ ਆਸਰਾ
ਹੁੰਦਾ ਹੈ, ਉਹ ਸੱਚ ਨਾਮ ਵਿਚ ਰੰਗੇ ਰਹਿੰਦੇ ਹਨ । ਪ੍ਰਭੂ ਜਿਸ ਮਨੁੱਖ ਉਤੇ ਮਿਹਰਬਾਨ
ਹੁੰਦਾ ਹੈ ਉਸ ਦਾ ਦੁੱਖ ਦੂਰ ਹੋ ਜਾਂਦਾ ਹੈ । ਹੇ ਦਇਆਲ ਪ੍ਰਭੂ ! ਬੰਦਗੀ ਕਰਨ ਵਾਲੇ
ਬੰਦੇ ਤੇਰੇ ਹੋ ਕੇ ਰਹਿੰਦੇ ਹਨ, ਤੂੰ ਉਹਨਾਂ ਤੇ ਕਿਰਪਾ ਕਰਦਾ ਹੈਂ; (ਜਿਸ ਮਨੁੱਖ ਤੇ ਤੂੰ
ਮਿਹਰ ਕਰਦਾ ਹੈਂ) ਉਸ ਨੂੰ ਮਾਇਆ ਪੋਹ ਨਹੀਂ ਸਕਦੀ, ਕੋਈ ਦੁੱਖ ਦਰਦ ਕੋਈ ਵੱਡੇ
ਤੋਂ ਵੱਡਾ ਰੋਗ ਉਸ ਨੂੰ ਪੋਹ ਨਹੀਂ ਸਕਦਾ । ਗੋਵਿੰਦ ਦੇ ਗੁਣ ਗਾ ਗਾ ਕੇ ਇਹ (ਸਿਫਤਿ
ਸਾਲਾਹ) ਭਗਤਾਂ (ਦੀ ਜ਼ਿੰਦਗੀ) ਦਾ ਆਸਰਾ ਬਣ ਜਾਂਦੀ ਹੈ; ਦਿਨ ਰਾਤ ਸਦਾ ਹੀ
ਇਕ ਪ੍ਰਭੂ ਨੂੰ ਸਿਮਰ ਸਿਮਰ ਕੇ, ਤੇ ਨਾਮ-ਰੂਪ ਅੰਮ੍ਰਿਤ ਪੀ ਪੀ ਕੇ ਸੇਵਕ ਨਾਮ ਵਿਚ ਹੀ
ਰੱਜੇ ਰਹਿੰਦੇ ਹਨ । ੧੪ ।

ਸਲੋਕ ਮ: ੫ ॥ ਕੋਟਿ ਬਿਘਨ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
ਨਾਨਕ ਅਨਦਿਨੁ ਬਿਲਪਤੇ ਜਿਉਂ ਸੁੰਵੈ ਘਰਿ ਕਾਉ ॥੧॥ [ਪੰਨਾ ੫੨੨]

ਪਦ ਅਰਥ :-ਕੋਟਿ-ਕੋੜਾਂ । ਅਨਦਿਨੁ-ਹਰ ਰੋਜ਼ । ਘਰਿ-ਘਰ ਵਿਚ ।

ਅਰਥ :-ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਕੋੜਾਂ
ਵਿਘਨ ਆ ਘੇਰਦੇ ਹਨ ; ਹੇ ਨਾਨਕ ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ

ਜਿਵੇਂ ਸੁੰਦੇ ਘਰ ਵਿਚ ਕਾਂ ਲੋਂਦਾ ਹੈ (ਪਰ ਓਥੋਂ ਉਸ ਨੂੰ ਮਿਲਦਾ ਕੁਝ ਨਹੀਂ) ।

ਮ: ੫ ॥ ਪਿਰੀ ਮਿਲਾਵਾ ਜਾ ਥੀਐ ਸਾਈ ਸੁਹਾਵੀ ਰੁਤਿ ॥ ਘੜੀ
ਮੁਹਤੁ ਨਹ ਵੀਸਰੈ ਨਾਨਕ ਰਵੀਐ ਨਿਤ ॥ ੨ ॥ [ਪੰਨਾ ੫੨੨]

ਪਦ ਅਰਥ :-ਪਿਰੀ ਮਿਲਾਵਾ—ਪਿਆਰੇ ਪਤੀ ਦਾ ਮੇਲ । ਜਾ—ਜਦੋਂ । ਸੁਹਾਵੀ
—ਸੋਹਣੀ । ਮੁਹਤੁ—ਮੁਹੂਰਤ, ਦੋ ਘੜੀ । ਰਵੀਐ—ਸਿਮਰੀਏ ।

ਅਰਥ :-ਉਹੀ ਰੁੱਤ ਸੋਹਣੀ ਹੈ ਜਦੋਂ ਪਿਆਰੇ ਪ੍ਰਭੂ-ਪਤੀ ਦਾ ਮੇਲ ਹੁੰਦਾ ਹੈ,
ਸੋ, ਹੇ ਨਾਨਕ ! ਉਸ ਨੂੰ ਹਰ ਵੇਲੇ ਯਾਦ ਕਰੀਏ, ਕਦੇ ਘੜੀ ਦੋ ਘੜੀਆਂ ਭੀ ਉਹ ਪ੍ਰਭੂ
ਨਾਂਹ ਭੁੱਲੇ । ੨ ।

ਪਉੜੀ ॥ ਸੂਰ ਬੀਰ ਵਰੀਆਮ ਕਿਨੈ ਨ ਹੋੜੀਐ ॥ ਫਉਜ ਸਤਾਣੀ
ਹਾਠ ਪੰਚਾ ਜੋੜੀਐ ॥ ਦਸ ਨਾਰੀ, ਅਉਧੂਤ ਦੇਨ੍ਹਿ ਚਮੋੜੀਐ ॥ ਜਿਣਿ
ਜਿਣਿ ਲੈਨ੍ਹਿ ਰਲਾਇ, ਏਹੋ ਏਨ੍ਹਾ ਲੋੜੀਐ ॥ ਤ੍ਰੈ ਗੁਣ ਇਨ ਕੈ ਵਸਿ ਕਿਨੈ
ਨਾ ਮੋੜੀਐ ॥ ਭਰਮੁ ਕੋਟੁ ਮਾਇਆ ਖਾਈ ਕਹੁ ਕਿਤੁ ਬਿਧਿ ਤੋੜੀਐ ॥
ਗੁਰੁ ਪੂਰਾ ਆਰਾਧਿ ਬਿਖਮ ਦਲੁ ਫੋੜੀਐ ॥ ਹਉ ਤਿਸੁ ਅਗੈ ਦਿਨੁ ਰਾਤਿ
ਰਹਾ ਕਰ ਜੋੜੀਐ ॥੧੫॥ [ਪੰਨਾ ੫੨੨]

ਪਦ ਅਰਥ :-ਵਰੀਆਮ—ਬਹਾਦਰ । ਹੋੜੀਐ—ਰੋਕਿਆ । ਸਤਾਣੀ—ਤਾਣਵਾਲੀ ।
ਹਠ—ਹਠੀਲੀ । ਪੰਚਾ—ਪੰਜ ਕਾਮਾਦਿਕਾਂ ਨੇ । ਨਾਰੀ—ਇੰਦ੍ਰੇ । ਅਉਧੂਤ—ਤਿਆਗੀ ।
ਜਿਣਿ—ਜਿੱਤ ਕੇ । ਤ੍ਰੈ ਗੁਣ—ਤਿੰਨਾਂ ਗੁਣਾਂ ਦੇ ਸਾਰੇ ਜੀਵ । ਭਰਮੁ—ਭਟਕਣਾ । ਕੋਟੁ—
ਕਿਲ੍ਹਾ (ਇਸ ਪਉੜੀ ਦੇ ਪਹਿਲੇ ਸ਼ਲੋਕ ਵਿਚ ਦੋ ਲਫਜ਼ 'ਕੋਟਿ' ਤੇ ਇਸ ਲਫਜ਼ 'ਕੋਟੁ'
ਦਾ ਫਰਕ ਚੇਤੇ ਰੱਖਣ-ਜੋਗਾ ਹੈ) । ਖਾਈ—ਖਾਲੀ, ਖਾਲ । ਕਿਤੁ ਬਿਧਿ—ਕਿਸ ਵਿਧੀ
ਨਾਲ । ਦਲੁ—ਫੌਜ । ਕਰ—ਹੱਥ ।

ਅਰਥ :- (ਕਾਮਾਦਿਕ ਵਿਕਾਰ) ਬੜੇ ਸੂਰਮੇ ਤੇ ਬਹਾਦਰ (ਸਿਪਾਹੀ) ਹਨ, ਕਿਸੇ
ਨੇ ਇਹਨਾਂ ਨੂੰ ਠੱਲਿਆ ਨਹੀਂ, ਇਹਨਾਂ ਪੰਜਾਂ ਨੇ ਬੜੀ ਬਲ ਵਾਲੀ ਤੇ ਹਠੀਲੀ ਫੌਜ
ਇਕੱਠੀ ਕੀਤੀ ਹੋਈ ਹੈ, (ਦੁਨੀਆਦਾਰ ਤਾਂ ਕਿਤੇ ਰਹੇ) ਤਿਆਗੀਆਂ ਨੂੰ (ਭੀ) ਇਹ ਦਸ
ਇੰਦ੍ਰੇ ਚਮੌੜ ਦੇਂਦੇ ਹਨ, ਸਭ ਨੂੰ ਜਿੱਤ ਜਿੱਤ ਕੇ ਆਪਣੇ ਅਨੁਸਾਰੀ ਕਰੀ ਜਾਂਦੇ ਹਨ, ਬੱਸ!
ਇਹੀ ਗੱਲ ਇਹ ਲੋੜਦੇ ਹਨ, ਸਾਰੇ ਹੀ ਤ੍ਰੈਗੁਣੀ ਜੀਵ ਇਹਨਾਂ ਦੇ ਦਬਾਉ ਹੇਠ ਹਨ ।
ਕਿਸੇ ਨੇ ਇਹਨਾਂ ਨੂੰ ਮੋੜਾ ਨਹੀਂ ਪਾਇਆ, (ਮਾਇਆ ਦੀ ਖ਼ਾਤਰ ਜੀਵਾਂ ਦੀ) ਭਟਕਣਾ
(ਇਹ, ਮਾਨੋ, ਇਹਨਾਂ ਪੰਜਾਂ ਦਾ) ਕਿਲ੍ਹਾ ਹੈ ਤੇ ਮਾਇਆ (ਦਾ ਮੋਹ, ਉਸ ਕਿਲ੍ਹੇ ਦੇ
ਦੁਆਲੇ ਡੂੰਘੀ) ਖਾਈ (ਪੁੱਟੀ ਹੋਈ) ਹੈ, (ਇਹ ਕਿਲ੍ਹਾ) ਕਿਵੇਂ ਤੋੜਿਆ ਜਾਏ ?

ਪੂਰੇ ਸਤਿਗੁਰੂ ਨੂੰ ਯਾਦ ਕੀਤਿਆਂ ਇਹ ਕਰੜੀ ਫੌਜ ਸਰ ਕੀਤੀ ਜਾ ਸਕਦੀ ਹੈ,
(ਜੇ ਪ੍ਰਭੂ ਦੀ ਮਿਹਰ ਹੋਵੇ ਤਾਂ) ਮੈਂ ਦਿਨ ਰਾਤ ਹੱਥ ਜੋੜ ਕੇ ਉਸ ਗੁਰੂ ਦੇ ਸਾਹਮਣੇ ਖਲੋਤਾ
ਰਹਾਂ । ੧੫ ।

ਸਲੋਕ ਮ: ੫ ॥ ਕਿਲਵਿਖ ਸਭੇ ਉਤਰਨਿ ਨੀਤ ਨੀਤ ਗੁਣ ਗਾਉ॥
ਕੋਟਿ ਕਲੇਸਾ ਉਪਜਹਿ ਨਾਨਕ ਬਿਸਰੈ ਨਾਉ ॥੧॥ [ਪੰਨਾ ੫੨੨]

ਪਦ ਅਰਥ :—ਕਿਲਵਿਖ—ਪਾਪ । ਨੀਤ ਨੀਤ—ਨਿੱਤ ਨਿੱਤ, ਸਦਾ ਹੀ ।

ਅਰਥ :—ਹੇ ਨਾਨਕ ! ਸਦਾ ਹੀ ਪ੍ਰਭੂ ਦੀ ਸਿਫਤਿ ਸਾਲਾਹ ਕਰੋ, (ਸਿਫਤਿ
ਸਾਲਾਹ ਦੀ ਬਰਕਤਿ ਨਾਲ) ਸਾਰੇ ਪਾਪ ਉਤਰ ਜਾਂਦੇ ਹਨ, ਜੇ ਪ੍ਰਭੂ ਦਾ ਨਾਮ ਭੁੱਲ ਜਾਏ
ਤਾਂ ਕ੍ਰੋੜਾਂ ਦੁੱਖ ਲੱਗ ਜਾਂਦੇ ਹਨ । ੧ ।

ਮ: ੫ ॥ ਨਾਨਕ ਸਤਿਗੁਰਿ ਭੇਟਿਐ ਪੂਰੀ ਹੋਵੈ ਜੁਗਤਿ॥ ਹਸੰਦਿਆ
ਖੇਲੰਦਿਆ ਪੈਨੰਦਿਆ ਖਾਵੰਦਿਆ ਵਿਚੇ ਹੋਵੈ ਮੁਕਤਿ ॥੨॥ [ਪੰਨਾ ੫੨੨]

ਪਦ ਅਰਥ :—ਸਤਿਗੁਰਿ—(ਅਧਿਕਾਰਣ ਕਾਰਕ, ਇਕ ਵਚਨ) ਸਤਿਗੁਰਿ
ਭੇਟਿਆ—(ਪੂਰਬ ਪੂਰਨ ਕਾਰਦੰਤਕ, Locative Absolute) ਜੇ ਗੁਰੂ ਮਿਲ ਪਏ ।
ਜੁਗਤਿ—ਜੀਉਣ ਦੀ ਜਾਚ, ਜ਼ਿੰਦਗੀ ਗੁਜ਼ਾਰਨ ਦਾ ਤਰੀਕਾ । ਪੂਰੀ—ਮੁਕੰਮਲ, ਜਿਸ
ਵਿਚ ਕੋਈ ਉਕਾਈ ਨਾਂਹ ਰਹਿ ਜਾਏ । ਵਿਚੇ—ਮਾਇਆ ਵਿਚ ਵਰਤਦਿਆਂ ਹੀ । ਮੁਕਤਿ
—ਮਾਇਆ ਦੇ ਬੰਧਨਾਂ ਤੋਂ ਆਜ਼ਾਦੀ ।

ਅਰਥ :—ਹੇ ਨਾਨਕ ! ਜੇ ਸਤਿਗੁਰੂ ਮਿਲ ਪਏ ਤਾਂ ਜੀਉਣ ਦੀ ਠੀਕ ਜਾਚ ਆ
ਜਾਂਦੀ ਹੈ ਤੇ ਹੱਸਦਿਆਂ ਖੇਡਦਿਆਂ ਖਾਂਦਿਆਂ ਪਹਿਨਦਿਆਂ (ਭਾਵ. ਦੁਨੀਆ ਦੇ ਸਾਰੇ
ਕੰਮ ਕਾਰ ਕਰਦਿਆਂ) ਮਾਇਆ ਵਿਚ ਵਰਤਿਆਂ ਹੀ ਕਾਮਾਦਿਕ ਵਿਕਾਰਾਂ ਤੋਂ ਬਚੇ
ਰਹੀਦਾ ਹੈ । ੨ ।

ਪਉੜੀ ॥ ਸੋ ਸਤਿਗੁਰੁ ਧਨੁ ਧੰਨੁ ਜਿਨਿ ਭਰਮਗੜੁ ਤੋੜਿਆ ॥ ਸੋ
ਸਤਿਗੁਰੁ ਵਾਹੁ ਵਾਹੁ ਜਿਨਿ ਹਰਿ ਸਿਉ ਜੋੜਿਆ ॥ ਨਾਮੁ ਨਿਧਾਨੁ ਅਖੁਟੁ
ਗੁਰੁ ਦੇਇ ਦਾਰੂਓ ॥ ਮਹਾ ਰੋਗੁ ਬਿਕਰਾਲ ਤਿਨੈ ਬਿਦਾਰੂਓ ॥ ਪਾਇਆ
ਨਾਮੁ ਨਿਧਾਨੁ ਬਹੁਤੁ ਖਜਾਨਿਆ ॥ ਜਿਤਾ ਜਨਮੁ ਅਪਾਰੁ ਆਪੁ ਪਛਾਨਿਆ ॥

ਮਹਿਮਾ ਕਹੀ ਨ ਜਾਇ ਗੁਰ ਸਮਰਥ ਦੇਵ ॥ ਗੁਰ ਪਾਰਬ੍ਰਹਮੁ ਪਰਮੇਸੁਰ
ਅਪਰੰਪਰ ਅਲਖ ਅਭੇਵ ॥ ੧੬ ॥ [ਪੰਨਾ ੫੨੨]

ਪਦ ਅਰਥ :—ਭਰਮ ਗੜੁ—ਭਰਮ ਦਾ ਕਿਲ੍ਹਾ । ਜਿਨਿ—ਜਿਸ (ਗੁਰੂ) ਨੇ ।
ਵਾਹੁ ਵਾਹੁ—ਸੋਹਣਾ । ਦੇਇ—ਦੇਂਦਾ ਹੈ । ਤਿਨੈ—ਤਿਨਿ ਹੀ, ਉਸ (ਗੁਰੂ) ਨੇ ਹੀ ।

ਜਿਤਾ—ਜਿੱਤ ਲਿਆ। ਆਪੁ—ਆਪਣੇ ਆਪ ਨੂੰ। ਮਹਿਮਾ—ਵਡਿਆਈ। ਸਮਰਥ—
ਤਾਕਤ ਵਾਲਾ, ਸੱਤਿਆ ਵਾਲਾ। ਅਪਰੰਪਰ—ਜਿਸ ਦਾ ਪਾਰਲਾ ਬੰਨਾ ਨਾ ਦਿੱਸੇ।
ਅਲਖ—ਜੋ ਸਮਝ ਵਿਚ ਨਾਂਹ ਆ ਸਕੇ। ਅਭੇਦ—ਜਿਸ ਦਾ ਭੇਤ ਨਾਂਹ ਪਾਇਆ
ਜਾ ਸਕੇ।

ਅਰਥ :—ਧੰਨ ਹੈ ਉਹ ਸਤਿਗੁਰੂ ਜਿਸ ਨੇ (ਅਸਾਡਾ) ਭਰਮ ਦਾ ਕਿਲ੍ਹਾ ਤੋੜ
ਦਿੱਤਾ ਹੈ, ਅਚਰਜ ਵਡਿਆਈ ਵਾਲਾ ਹੈ ਉਹ ਗੁਰੂ ਜਿਸ ਨੇ (ਅਸਾਨੂੰ) ਰੱਖ ਨਾਲ ਜੋੜ
ਦਿੱਤਾ ਹੈ; ਗੁਰੂ ਅਮੁਕ ਨਾਮ-ਖਜ਼ਾਨਾ-ਰੂਪ ਦਵਾਈ ਦੇਂਦਾ ਹੈ, (ਇਸ ਦਵਾਈ ਨਾਲ)
ਉਸ ਗੁਰੂ ਨੇ ਹੀ (ਅਸਾਡਾ ਇਹ) ਵੱਡਾ ਭਿਆਨਕ ਰੋਗ ਨਾਸ ਕਰ ਦਿੱਤਾ ਹੈ।

(ਜਿਸ ਮਨੁੱਖ ਨੇ ਗੁਰੂ ਪਾਸੋਂ) ਪ੍ਰਭੂ-ਨਾਮ ਰੂਪ ਵੱਡਾ ਖਜ਼ਾਨਾ ਹਾਸਲ ਕੀਤਾ ਹੈ
ਉਸ ਨੇ ਆਪਣੇ ਆਪ ਨੂੰ ਪਛਾਣ ਲਿਆ ਹੈ ਤੇ ਮਨੁੱਖ-ਜਨਮ (ਦੀ) ਅਪਾਰ (ਬਾਜ਼ੀ)
ਜਿੱਤ ਲਈ ਹੈ।

ਸੱਤਿਆ ਵਾਲੇ ਗੁਰਦੇਵ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ,
ਸਤਿਗੁਰੂ ਉਸ ਪਰਮੇਸਰ ਪਾਰਬ੍ਰਹਮ ਦਾ ਰੂਪ ਹੈ ਜੋ ਬੇਅੰਤ ਹੈ ਅਲੱਖ ਹੈ ਤੇ ਅਭੇਦ
ਹੈ। ੧੬।

ਸਲੋਕ ਮ: ੫ ॥ ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ
ਭੁੰਚੁ ॥ ਧਿਆਇਦਿਆ ਤੂੰ ਪ੍ਰਭੂ ਮਿਲੁ ਨਾਨਕ ਉਤਰੀ ਚਿੰਤ ॥੧॥ [੫੨੨]

ਅਰਥ :—ਹੇ ਨਾਨਕ! (ਪ੍ਰਭੂ ਦੀ ਭਗਤੀ ਦਾ) ਉੱਦਮ ਕਰਦਿਆਂ ਆਤਮਕ
ਜੀਵਨ ਮਿਲਦਾ ਹੈ, (ਇਹ ਨਾਮ ਦੀ) ਕਮਾਈ ਕੀਤਿਆਂ ਸੁਖ ਮਾਣੀਦਾ ਹੈ; ਨਾਮ
ਸਿਮਰਿਆਂ ਪਰਮਾਤਮਾ ਨੂੰ ਮਿਲ ਪਈਦਾ ਹੈ ਤੇ ਚਿੰਤਾ ਮਿਟ ਜਾਂਦੀ ਹੈ। ੧।

ਮ: ੫ ॥ ਸੁਭ ਚਿੰਤਨ ਗੋਬਿੰਦ ਰਮਣ ਨਿਰਮਲ ਸਾਧੂ ਸੰਗ ॥ ਨਾਨਕ
ਨਾਮੁ ਨ ਵਿਸਰਉ ਇਕ ਘੜੀ, ਕਰਿ ਕਿਰਪਾ ਭਗਵੰਤ ॥੨॥ [੫੨੨]

ਨੋਟ :—ਇਹੀ ਸ਼ਲੋਕ ਰਾਗ ਆਸਾ ਛੰਤ ਘਰੁ ੭ ਦੇ ਸਿਰ-ਲੇਖ ਹੇਠ ਭੀ
ਆਇਆ ਹੈ।

ਪਦ ਅਰਥ :—ਸੁਭ—ਭਲੀ। ਚਿੰਤਨ—ਸੋਚ। ਰਮਣ—ਸਿਮਰਨ। ਨਿਰਮਲ—
ਪਵਿਤ੍ਰ। ਨ ਵਿਸਰਉ—ਨਾਂਹ ਭੁਲਾਵਾਂ।

ਅਰਥ :—ਹੇ ਭਗਵਾਨ! ਮੈਂ ਨਾਨਕ ਉਤੇ ਕਿਰਪਾ ਕਰ ਕਿ ਮੈਂ ਇਕ ਘੜੀ
ਭਰ ਭੀ ਤੇਰਾ ਨਾਮ ਨਾਂਹ ਭੁਲਾਵਾਂ, ਪਵਿਤ੍ਰ ਸਤ-ਸੰਗ ਕਰਾਂ, ਗੋਬਿੰਦ ਦਾ ਸਿਮਰਨ ਕਰਾਂ
ਤੇ ਭਲੀਆਂ ਸੋਚਾਂ ਸੋਚਾਂ। ੨।

ਪਉੜੀ ॥ ਤੇਰਾ ਕੀਤਾ ਹੋਇ ਤ ਕਾਹੇ ਭਰਪੀਐ ॥ ਜਿਸੁ ਮਿਲਿ

ਜਪੀਐ ਨਾਉ ਤਿਸੁ ਜੀਉ ਅਰਪੀਐ ॥ ਆਇਐ ਚਿਤਿ ਨਿਹਾਲੁ ਸਾਹਿਬ
ਬੇਸੁਮਾਰ ॥ ਤਿਸ ਨੋ ਪੋਹੇ ਕਵਣੁ ਜਿਸੁ ਵਲਿ ਨਿਰੰਕਾਰ ॥ ਸਭੁ ਕਿਛੁ ਤਿਸ
ਕੈ ਵਸਿ ਨ ਕੋਈ ਬਾਹਰਾ ॥ ਸੇ ਭਗਤਾ ਮਨਿ ਵੁਠਾ ਸਚਿ ਸਮਾਹਰਾ ॥
ਤੇਰੇ ਦਾਸ ਧਿਆਇਨਿ ਤੁਧੁ, ਤੂੰ ਰਖਣ ਵਾਲਿਆ ॥ ਸਿਰਿ ਸਭਨਾ ਸਮਰਥੁ
ਨਦਰਿ ਨਿਹਾਲਿਆ ॥ ੧੭ ॥ [ਪੰਨਾ ੫੨੨]

ਪਦ ਅਰਥ :- ਹੋਇ-ਹੁੰਦਾ ਹੈ, ਵਾਪਰਦਾ ਹੈ । ਕਾਹੋ-ਕਿਉਂ ? ਤਿਸੁ-ਉਸ ਨੂੰ ।
ਅਰਪੀਐ-ਭੇਟ ਕਰ ਦੇਈਏ । ਆਇਐ ਚਿਤਿ-(ਪੂਰਬ ਪੂਰਨ ਕਾਰਦੰਤਕ; Locative
Absolute) ਜੇ ਚਿੱਤ ਵਿਚ ਆ ਜਾਏ । ਬੇਸੁਮਾਰ-ਬੇਅੰਤ । ਪੋਹੇ-ਦਬਾ ਪਾਏ ।
ਬਾਹਰਾ-ਆਕੀ । ਵੁਠਾ-ਵੱਸਿਆ । ਸਚਿ-ਸੱਚ ਦੀ ਰਾਹੀਂ, (ਭਗਤਾਂ ਦੇ) ਸਿਮਰਨ
ਦੀ ਰਾਹੀਂ । ਸਮਾਹਰਾ-ਸਮਾਇਆ ਹੋਇਆ । ਨਿਹਾਲਿਆ-ਨਿਹਾਲ ਕਰਨ ਵਾਲਾ ।

ਅਰਥ :- ਜੇ (ਹੇ ਪ੍ਰਭੂ !) ਜੋ ਕੁਝ ਵਾਪਰਦਾ ਹੈ ਤੇਰਾ ਹੀ ਕੀਤਾ ਹੁੰਦਾ ਹੈ ਤਾਂ
(ਅਸੀਂ) ਕਿਉਂ (ਕਿਸੇ ਤੋਂ) ਡਰੀਏ ? ਜਿਸ ਨੂੰ ਮਿਲ ਕੇ ਪ੍ਰਭੂ ਦਾ ਨਾਮ ਜਪਿਆ
ਜਾਏ, ਉਸ ਅਗੇ ਆਪਣਾ ਆਪ ਭੇਟਾ ਕਰ ਦੇਣਾ ਚਾਹੀਦਾ ਹੈ, ਕਿਉਂਕਿ ਜੇ ਬੇਅੰਤ
ਸਾਹਿਬ ਚਿੱਤ ਵਿਚ ਆ ਵੱਸੇ ਤਾਂ ਨਿਹਾਲ ਹੋ ਜਾਈਦਾ ਹੈ, ਜਿਸ ਦੇ ਪੱਖ ਤੇ ਨਿਰੰਕਾਰ
ਹੋ ਜਾਏ, ਉਸ ਤੇ ਕੋਈ ਦਬਾ ਨਹੀਂ ਪਾ ਸਕਦਾ, ਕਿਉਂਕਿ ਹਰੇਕ ਚੀਜ਼ ਉਸ ਪਰਮਾਤਮਾ
ਦੇ ਵੱਸ ਵਿਚ ਹੈ, ਉਸ ਦੇ ਹੁਕਮ ਤੋਂ ਕੋਈ ਪਰੇ ਨਹੀਂ ਜਾ ਸਕਦਾ, (ਭਗਤਾਂ ਦੇ) ਸਿਮਰਨ
ਕਰ ਕੇ ਉਹ ਪ੍ਰਭੂ ਭਗਤਾਂ ਦੇ ਮਨ ਵਿਚ ਆ ਵੱਸਦਾ ਹੈ (ਉਹਨਾਂ ਦੇ ਅੰਦਰ) ਸਮਾ
ਜਾਂਦਾ ਹੈ ।

ਹੇ ਪ੍ਰਭੂ ! ਤੇਰੇ ਦਾਸ ਤੈਨੂੰ ਯਾਦ ਕਰਦੇ ਹਨ, ਤੂੰ ਉਹਨਾਂ ਦੀ ਰੱਖਿਆ ਕਰਦਾ ਹੈਂ,
ਤੂੰ ਸਭ ਜੀਵਾਂ ਦੇ ਸਿਰ ਤੇ ਹਾਕਮ ਹੈਂ, ਮੇਹਰ ਦੀ ਨਜ਼ਰ ਕਰ ਕੇ (ਜੀਵਾਂ ਨੂੰ) ਸੁਖ ਦੇਣ
ਵਾਲਾ ਹੈਂ । ੧ ।

ਸਲੋਕ ਮ: ਪ॥ਕਾਮ ਕ੍ਰੋਧ ਮਦ ਲੋਭ ਮੋਹ ਦੁਸਟ ਬਾਸਨਾ ਨਿਵਾਰਿ॥
ਰਾਖਿ ਲੇਹੁ ਪ੍ਰਭ ਆਪਣੇ ਨਾਨਕ ਸਦ ਬਲਿਹਾਰਿ ॥ ੧ ॥ [ਪੰਨਾ ੫੨੩]

ਪਦ ਅਰਥ :- ਮਦ-ਅਹੰਕਾਰ ਦੀ ਮਸਤੀ । ਦੁਸਟ-ਭੈੜੀਆਂ । ਨਿਵਾਰਿ-ਦੂਰ
ਕਰ ।

ਅਰਥ :- ਹੇ ਨਾਨਕ ! (ਪ੍ਰਭੂ ਤੋਂ) ਸਦਾ ਸਦਕੇ ਹੋ (ਤੇ ਇਉਂ ਬੇਨਤੀ ਕਰ-)
'ਹੇ ਮੇਰੇ ਪ੍ਰਭੂ ! ਮੇਰੀ ਰੱਖਿਆ ਕਰ ਤੇ (ਮੇਰੇ ਅੰਦਰੋਂ) ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ
ਦੀ ਮਸਤੀ ਤੇ ਭੈੜੀਆਂ ਵਾਸਨਾ ਦੂਰ ਕਰ ।

ਮ: ੫ ॥ ਖਾਂਦਿਆ ਖਾਂਦਿਆ ਮੁਹੁ ਘਨਾ, ਪੈਨੰਦਿਆ ਸਭੁ ਅੰਗੁ ॥
ਨਾਨਕ ਧ੍ਰਿਗੁ ਤਿਨਾ ਦਾ ਜੀਵਿਆ ਜਿਨ ਸਚਿ ਨ ਲਗੇ ਰੰਗੁ ॥੨॥ [੫੨੩]

ਪਦ ਅਰਥ :- ਘਨਾ—ਘਸ ਗਿਆ। ਸਭੁ ਅੰਗੁ—ਸਾਰਾ ਸਰੀਰ। ਧ੍ਰਿਗੁ—ਫਿਟਕਾਰ ਜੋਗ। ਸਚਿ—ਸੱਚ ਵਿਚ, ਸਦਾ ਥਿਰ ਰਹਿਣ ਵਾਲੇ ਪ੍ਰਭੂ ਵਿਚ। ਰੰਗੁ—ਪਿਆਰ।

ਅਰਥ :- (ਮਿੱਠੇ ਪਦਾਰਥ) ਖਾਂਦਿਆਂ ਖਾਂਦਿਆਂ ਮੂੰਹ (ਭੀ) ਘਸ ਗਿਆ (ਤੇ ਸੋਹਣੇ ਕੱਪੜੇ) ਪਹਿਨਦਿਆਂ ਸਾਰਾ ਸਰੀਰ ਹੀ ਲਿੱਸਾ ਹੋ ਗਿਆ (ਭਾਵ, ਜੇ ਖਾਣ ਤੇ ਪਹਿਨਣ ਦੇ ਆਹਰਾਂ ਵਿਚ ਹੀ ਜਵਾਨੀ ਲੰਘ ਕੇ ਬੁਢੇਪਾ ਆ ਗਿਆ, ਤੇ ਫਿਰ ਭੀ), ਹੇ ਨਾਨਕ ! ਜਿਨ੍ਹਾਂ ਮਨੁੱਖਾਂ ਦਾ ਪਿਆਰ ਪਰਮਾਤਮਾ ਵਿਚ ਨਾਂਹ ਬਣਿਆ, ਉਹਨਾਂ ਦਾ ਜੀਉਣਾ ਫਿਟਕਾਰ-ਜੋਗ ਹੈ ॥ ੨ ॥

ਪਉੜੀ ॥ ਜਿਉ ਜਿਉ ਤੇਰਾ ਹੁਕਮੁ ਤਿਵੈ ਤਿਉ ਹੋਵਣਾ ॥ ਜਹ ਜਹ ਰਖਹਿ ਆਪਿ ਤਹ ਜਾਇ ਖੜੋਵਣਾ ॥ ਨਾਮ ਤੇਰੈ ਕੈ ਰੰਗਿ ਦੁਰਮਤਿ ਧੋਵਣਾ ॥ ਜਪਿ ਜਪਿ ਤੁਧੁ ਨਿਰੰਕਾਰ ਭਰਮੁ ਭਉ ਖੋਵਣਾ ॥ ਜੋ ਤੇਰੈ ਰੰਗਿ ਰਤੇ ਸੇ ਜੋਨਿ ਨ ਜੋਵਣਾ ॥ ਅੰਤਰਿ ਬਾਹਰਿ ਇਕੁ ਨੈਣ ਅਲੋਵਣਾ ॥ ਜਿਨ੍ਹੀ ਪਛਾਤਾ ਹੁਕਮੁ ਤਿਨੁ ਕਦੇ ਨਾ ਰੋਵਣਾ ॥ ਨਾਉ ਨਾਨਕ ਬਖਸੀਸ ਮਨ ਮਾਹਿ ਪਰੋਵਣਾ ॥ ੧੮ ॥ [ਪੰਨਾ ੫੨੩]

ਪਦ ਅਰਥ :- ਤਿਵੈ—ਉਸੇ ਤਰ੍ਹਾਂ। ਰੰਗਿ—ਪਿਆਰ ਵਿਚ। ਦੁਰਮਤਿ—ਭੈੜੀ ਮੱਤ। ਨਿਰੰਕਾਰ—ਹੇ ਨਿਰੰਕਾਰ ! ਨ ਜੋਵਣਾ—ਜੋਏ ਨਹੀਂ ਜਾਂਦੇ, ਪਾਏ ਨਹੀਂ ਜਾਂਦੇ। ਨੈਣ—ਅੱਖਾਂ ਨਾਲ। ਅਲੋਵਣਾ—ਵੇਖਦੇ ਹਨ। ਨ ਰੋਵਣਾ—ਪਛੁਤਾਂਦੇ ਨਹੀਂ।

ਅਰਥ :- (ਹੇ ਪ੍ਰਭੂ ! ਜਗਤ ਵਿਚ) ਉਸੇ ਤਰ੍ਹਾਂ ਵਰਤਾਰਾ ਵਰਤਦਾ ਹੈ ਜਿਵੇਂ ਤੇਰਾ ਹੁਕਮ ਹੁੰਦਾ ਹੈ, ਜਿਥੇ ਜਿਥੇ ਤੂੰ ਆਪ (ਜੀਵਾਂ ਨੂੰ) ਰੱਖਦਾ ਹੈਂ, ਓਥੇ ਹੀ (ਜੀਵ) ਜਾ ਖਲੋਂਦੇ ਹਨ; ਜੋ ਜੀਵ ਤੇਰੇ ਨਾਮ ਦੇ ਪਿਆਰ ਵਿਚ (ਰਹਿੰਦੇ) ਹਨ ਉਹ ਭੈੜੀ ਮੱਤ ਧੋ ਲੈਂਦੇ ਹਨ, ਹੇ ਨਿਰੰਕਾਰ ! ਤੈਨੂੰ ਸਿਮਰ ਸਿਮਰ ਕੇ ਭਟਕਣਾ ਤੇ ਡਰ ਦੂਰ ਕਰ ਲੈਂਦੇ ਹਨ। ਜੋ ਮਨੁੱਖ ਤੇਰੇ ਪਿਆਰ ਵਿਚ ਰੰਗੇ ਜਾਂਦੇ ਹਨ ਉਹ ਜੂਨਾਂ ਵਿਚ ਨਹੀਂ ਪਾਏ ਜਾਂਦੇ, ਅੰਦਰ ਬਾਹਰ (ਹਰ ਥਾਂ) ਉਹ ਇਕ (ਤੈਨੂੰ ਹੀ) ਅੱਖਾਂ ਨਾਲ ਵੇਖਦੇ ਹਨ।

ਹੇ ਨਾਨਕ ! ਜਿਨ੍ਹਾਂ ਨੇ ਪ੍ਰਭੂ ਦਾ ਹੁਕਮ ਪਛਾਣਿਆ ਹੈ ਉਹ ਕਦੇ ਪਛੁਤਾਂਦੇ ਨਹੀਂ (ਕਿਉਂਕਿ ਉਹ ਕਿਸੇ ਵਿਕਾਰ ਵਿਚ ਫਸਦੇ ਹੀ ਨਹੀਂ, ਸਗੋਂ) ਪ੍ਰਭੂ ਨਾ ਨਾਮ-ਰੂਪ ਬਖਸ਼ੀਸ਼ (ਸਦਾ ਆਪਣੇ) ਮਨ ਵਿਚ ਪਰੋਈ ਰੱਖਦੇ ਹਨ। ੧੮।

ਸਲੋਕ ਮ: ੫ ॥ ਜੀਵਦਿਆ ਨ ਚੇਤਿਓ ਮੁਆ ਰਲੰਦੜੇ ਖਾਕ ॥

ਨਾਨਕ ਦੁਨੀਆ ਸੰਗਿ ਗੁਦਾਰਿਆ ਸਾਕਤ ਮੂੜ ਨਪਾਕ ॥ ੧ ॥ [੫੨੩]

ਪਦ ਅਰਥ :-ਸਾਕਤ-ਰੱਬ ਨਾਲੋਂ ਟੁੱਟਾ ਹੋਇਆ ਮਨੁੱਖ । ਮੂੜ-ਮੂਰਖ ।
ਨਪਾਕ-ਗੰਦਾ ।

ਅਰਥ :-ਜਿਤਨਾ ਚਿਰ ਜੀਉਂਦਾ ਰਿਹਾ ਰੱਬ ਨੂੰ ਯਾਦ ਨਾਂਹ ਕੀਤਾ, ਮਰ ਗਿਆ
ਤਾਂ ਮਿੱਟੀ ਵਿਚ ਰਲ ਗਿਆ ; ਹੇ ਨਾਨਕ ! ਰੱਬ ਨਾਲੋਂ ਟੁੱਟੇ ਹੋਏ ਐਸੇ ਮੂਰਖ ਗੰਦੇ
ਮਨੁੱਖ ਨੇ ਦੁਨੀਆ ਨਾਲ ਹੀ (ਜੀਵਨ ਅਜਾਈਂ) ਗੁਜ਼ਾਰ ਦਿੱਤਾ । ੧ ।

ਮ: ੫ ॥ ਜੀਵੰਦਿਆ ਹਰਿ ਚੇਤਿਆ ਮਰੰਦਿਆ ਹਰਿ ਰੰਗਿ ॥ ਜਨਮੁ
ਪਦਾਰਥੁ ਤਾਰਿਆ ਨਾਨਕ ਸਾਧੂ ਸੰਗਿ ॥ ੨ ॥ [ਪੰਨਾ ੫੨੩]

ਪਦ ਅਰਥ :-ਰੰਗਿ-ਪਿਆਰ ਵਿਚ । ਪਦਾਰਥੁ-ਕੀਮਤੀ ਚੀਜ਼, ਅਮੋਲਕ ਸ਼ੈ ।

ਅਰਥ :-ਹੇ ਨਾਨਕ ! ਜਿਸ ਮਨੁੱਖ ਨੇ ਸਤ ਸੰਗ ਵਿਚ (ਰਹਿ ਕੇ) ਜੀਉਂਦਿਆਂ
(ਸਾਰੀ ਉਮਰ) ਪਰਮਾਤਮਾ ਨੂੰ ਯਾਦ ਰੱਖਿਆ, ਤੇ ਮਰਨ ਵੇਲੇ ਭੀ ਪ੍ਰਭੂ ਦੇ ਪਿਆਰ
ਵਿਚ ਰਿਹਾ, ਉਸ ਨੇ ਇਹ ਮਨੁੱਖਾ ਜੀਵਨ-ਰੂਪ ਅਮੋਲਕ ਚੀਜ਼ (ਸੰਸਾਰ ਸਮੁੰਦਰ ਵਿਚ
ਰੁੜ੍ਹਨੋਂ) ਬਚਾ ਲਈ ਹੈ । ੨ ।

ਪਉੜੀ ॥ ਆਦਿ ਜੁਗਾਦੀ ਆਪਿ ਰਖਣਵਾਲਿਆ ॥ ਸਚੁ ਨਾਮੁ
ਕਰਤਾਰੁ ਸਚੁ ਪਸਾਰਿਆ ॥ ਉਠਾ ਕਹੀ ਨ ਹੋਇ ਘਟੇ ਘਟਿ ਸਾਰਿਆ ॥
ਮਿਹਰਵਾਨ ਸਮਰਥ ਆਪੇ ਹੀ ਘਾਲਿਆ ॥ ਜਿਨੁ ਮਨਿ ਵੁਠਾ ਆਪਿ ਸੇ
ਸਦਾ ਸੁਖਾਲਿਆ ॥ ਆਪੇ ਰਚਨੁ ਰਚਾਇ ਆਪੇ ਹੀ ਪਾਲਿਆ ॥ ਸਭੁ
ਕਿਛੁ ਆਪੇ ਆਪਿ ਬੇਅੰਤ ਅਪਾਰਿਆ ॥ ਗੁਰ ਪੂਰੇ ਕੀ ਟੇਕ ਨਾਨਕ ਸੰਮੁ-
ਲਿਆ ॥ ੧੯ ॥ [ਪੰਨਾ ੫੨੩]

ਪਦ ਅਰਥ :-ਆਦਿ-ਜਗਤ-ਰਚਨਾ ਦੇ ਸ਼ੁਰੂ ਤੋਂ । ਜੁਗਾਦੀ-ਜੁਗਾਂ ਦੇ ਸ਼ੁਰੂ ਤੋਂ ।
ਆਦਿ ਜੁਗਾਦੀ-ਭਾਵ, ਸਦਾ ਤੋਂ ਹੀ । ਸਚੁ-ਸਦਾ ਬਿਰ ਰਹਿਣ ਵਾਲਾ । ਪਸਾਰਿਆ-
ਪਸਰ ਰਿਹਾ ਹੈ, ਮੌਜੂਦ ਹੈ । ਉਠਾ-ਘੱਟ, ਖ਼ਾਲੀ । ਸਾਰਿਆ-ਸੰਭਾਲ ਕਰਦਾ ਹੈ ।
ਘਾਲਿਆ-(ਸਿਮਰਨ ਦੀ) ਘਾਲ ਕਮਾਈ ਕਰਾਂਦਾ ਹੈ । ਵੁਠਾ-ਆ ਵੱਸਿਆ । ਸੰਮੁ-
ਲਿਆ-ਯਾਦ ਕੀਤਾ ਹੈ ।

ਅਰਥ :-ਪਰਮਾਤਮਾ ਸਦਾ ਤੋਂ ਹੀ ਆਪ (ਸਭ ਦੀ) ਰੱਖਿਆ ਕਰਦਾ ਆਇਆ
ਹੈ ; ਉਸ ਕਰਤਾਰ ਦਾ ਨਾਮ ਸਦਾ ਬਿਰ ਰਹਿਣ ਵਾਲਾ ਹੈ, ਉਹ ਹਰ ਥਾਂ ਮੌਜੂਦ ਹੈ; ਕੋਈ
ਥਾਂ ਉਸ ਤੋਂ ਖ਼ਾਲੀ ਨਹੀਂ; ਹਰੇਕ ਘਟ ਵਿਚ (ਵਿਆਪਕ ਹੋ ਕੇ, ਹਰੇਕ ਦੀ) ਸੰਭਾਲ
ਕਰਦਾ ਹੈ, ਸਭ ਜੀਵਾਂ ਤੇ ਮੇਹਰ ਕਰਦਾ ਹੈ, ਸਭ ਕੁਝ ਕਰਨ-ਜੋਗਾ ਹੈ, ਉਹ ਆਪ ਹੀ

(ਜੀਵਾਂ ਪਾਸੋਂ ਸਿਮਰਨ ਦੀ) ਕਮਾਈ ਕਰਾਂਦਾ ਹੈ ।

ਜਿੰਨ੍ਹਾਂ ਬੰਦਿਆਂ ਦੇ ਮਨ ਵਿਚ ਆ ਵੱਸਦਾ ਹੈ ਉਹ ਸਦਾ ਸੁਖੀ ਰਹਿੰਦੇ ਹਨ, ਪ੍ਰਭੂ ਆਪ ਹੀ ਜਗਤ ਪੈਦਾ ਕਰ ਕੇ ਆਪ ਹੀ ਇਸ ਦੀ ਪਾਲਣਾ ਕਰ ਰਿਹਾ ਹੈ, ਉਹ ਬੇਅੰਤ ਹੈ, ਅਪਾਰ ਹੈ, ਸਭ ਕੁਝ ਆਪ ਹੀ ਆਪ ਹੈ ।

ਹੇ ਨਾਨਕ ! (ਜਿਸ ਮਨੁੱਖ ਨੇ) ਪੂਰੇ ਗੁਰੂ ਦਾ ਆਸਰਾ ਲਿਆ ਹੈ, ਉਹ ਉਸ ਪ੍ਰਭੂ ਨੂੰ ਯਾਦ ਕਰਦਾ ਹੈ । ੧੬ ।

ਸਲੋਕ ਮ: ੫ ॥ ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥
ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥ ਸਾਧਾ ਸੰਗੁ ਅਪਾਰੁ
ਅਨਦਿਨੁ ਹਰਿ ਗੁਣੁ ਰਵੈ ॥ ਪਾਏ ਮਨੋਰਥ ਸਭਿ ਜੋਨੀ ਨਹੁ ਭਵੈ ॥ ਸਭੁ
ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥ ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥

੧ ॥ [ਪੰਨਾ ੫੨੩]

ਪਦ ਅਰਥ :- ਆਦਿ-ਸ਼ੁਰੂ ਵਿਚ । ਮਧਿ-ਵਿਚਕਾਰਲੇ ਸਮੇ । ਅੰਤਿ-ਅਖੀਰ ਵਿਚ । ਆਦਿ ਮਧਿ ਅਰੁ ਅੰਤਿ-ਭਾਵ, ਸਦਾ ਹੀ । ਪਰਮੇਸਰਿ-ਪਰਮੇਸਰ ਨੇ । ਸਤਿ-ਗੁਰਿ-ਸਤਿਗੁਰ ਨੇ । ਰਵੈ-ਯਾਦ ਕਰਦਾ ਹੈ । ਸਭਿ-ਸਾਰੇ । ਕਾਰਣੁ-ਸਬੱਬ, ਵਸੀਲਾ । ਤਰੈ-ਤਰ ਜਾਏ ।

ਅਰਥ :- (ਵਿਘਨਾਂ ਵਿਕਾਰਾਂ ਤੋਂ) ਪਰਮੇਸਰ ਨੇ ਆਪ (ਆਪਣੇ ਸੇਵਕ ਨੂੰ) ਸਦਾ ਹੀ ਬਚਾਇਆ ਹੈ, (ਜਿਸ ਸੇਵਕ ਦੀ ਪ੍ਰਭੂ ਨੇ ਰੱਖਿਆ ਕੀਤੀ ਹੈ, ਉਸ ਨੂੰ) ਸਤਿਗੁਰੂ ਨੇ ਪ੍ਰਭੂ ਦਾ ਨਾਮ ਦਿੱਤਾ ਹੈ, (ਉਸ ਸੇਵਕ ਨੇ) ਨਾਮ-ਅੰਮ੍ਰਿਤੁ ਰੱਖਿਆ ਹੈ, (ਉਸ ਨੂੰ) ਅਮੋਲਕ ਸਤ-ਸੰਗ (ਮਿਲਿਆ ਹੈ, ਜਿਥੇ) ਹਰ ਵੇਲੇ (ਉਹ ਸੇਵਕ) ਹਰੀ ਦੇ ਗੁਣ ਚੇਤੇ ਕਰਦਾ ਹੈ, ਉਸ ਦੇ ਸਾਰੇ ਮਨੋਰਥ ਪੂਰੇ ਹੋ ਜਾਂਦੇ ਹਨ (ਭਾਵ, ਸਾਰੀਆਂ ਵਾਸ਼ਨਾਂ ਮਿਟ ਜਾਂਦੀਆਂ ਹਨ, ਤੇ) ਉਹ ਜੂਨਾਂ ਵਿਚ ਨਹੀਂ ਭਟਕਦਾ । ਪਰ ਇਹ ਸਾਰੀ ਮੋਹਰ ਕਰਤਾਰ ਦੇ ਹੱਥ ਵਿਚ ਹੈ, ਜੋ ਉਹੀ ਆਪ (ਆਪਣੇ ਲਈ ਸਿਮਰਨ ਦਾ) ਵਸੀਲਾ ਪੈਦਾ ਕਰਦਾ ਹੈ ।

ਨਾਨਕ (ਭੀ, ਉਸੇ ਦੇ ਦਰ ਤੋਂ) ਦਾਨ ਮੰਗਦਾ ਹੈ ਕਿ (ਨਾਨਕ ਭੀ) ਸੰਤਾਂ ਦੀ ਚਰਨ-ਧੂੜ ਲੈ ਕੇ (ਭਾਵ, ਸਾਧ ਸੰਗਤਿ ਵਿਚ ਰਹਿ ਕੇ, ਇਸ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਏ । ੧ ।

ਮ: ੫ ॥ ਤਿਸ ਨੇ ਮੰਨਿ ਵਸਾਇ ਜਿਨਿ ਉਪਾਇਆ ॥ ਜਿਨਿ ਜਨਿ
ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥ ਸਫਲੁ ਜਨਮੁ ਪਰਵਾਨੁ

ਗੁਰਮੁਖਿ ਆਇਆ ॥ ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥ ਜਿਸੁ
ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥ ਜੋ ਜੋ ਦਿਤਾ ਖਸਮਿ ਸੋਈ
ਸੁਖੁ ਪਾਇਆ ॥ ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥
ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥ ੨ ॥ [ਪੰਨਾ ੫੨੩]

ਪਦ ਅਰਥ :- ਮੰਨਿ-ਮਨ ਵਿਚ । ਜਿਨਿ-ਜਿਸ (ਪ੍ਰਭੂ) ਨੇ । ਜਨਿ-ਜਨ ਨੇ ।
ਜਿਨਿ ਜਨਿ-ਜਿਸ ਮਨੁੱਖ ਨੇ । ਤਿਨਿ-ਉਸ ਮਨੁੱਖ ਨੇ । ਸਫਲੁ-ਫਲ ਸਹਿਤ,
ਕਾਮਯਾਬ । ਖਸਮਿ-ਖਸਮ ਨੇ । ਜਿਸਹਿ-ਜਿਸ ਜਿਸ ਨੂੰ । ਜਮਹਿ-ਜੰਮਦੇ ਹਨ ।

ਅਰਥ :- (ਹੇ ਭਾਈ !) ਉਸ (ਪ੍ਰਭੂ) ਨੂੰ (ਆਪਣੇ) ਮਨ ਵਿਚ ਵਸਾ ਜਿਸ ਨੇ
(ਤੈਨੂੰ) ਪੈਦਾ ਕੀਤਾ ਹੈ, ਜਿਸ ਮਨੁੱਖ ਨੇ ਖਸਮ (-ਪ੍ਰਭੂ) ਨੂੰ ਸਿਮਰਿਆ ਹੈ ਉਸ ਨੇ ਸੁਖ
ਪਾਇਆ ਹੈ, ਉਸ ਗੁਰਮੁਖਿ ਦਾ (ਜਗਤ ਵਿਚ) ਆਉਣਾ ਮੁਬਾਰਕ ਹੈ, ਉਸ ਦੀ
ਜ਼ਿੰਦਗੀ ਕਾਮਯਾਬ ਹੋ ਗਈ ਹੈ, ਖਸਮ (ਪ੍ਰਭੂ ਨੇ) ਜੋ ਹੁਕਮ ਦਿੱਤਾ, ਉਸ ਹੁਕਮੁ ਨੂੰ
ਸਮਝ ਕੇ ਉਹ (ਗੁਰਮੁਖਿ) ਸਦਾ ਖਿੜਿਆ ਰਹਿੰਦਾ ਹੈ ।

ਜਿਸ ਮਨੁੱਖ ਤੇ ਪ੍ਰਭੂ ਆਪ ਮੇਹਰਬਾਨ ਹੋਇਆ ਹੈ ਉਹ ਭਟਕਣਾ ਵਿਚ ਨਹੀਂ
ਪੈਂਦਾ, ਖਸਮ (-ਪ੍ਰਭੂ) ਨੇ ਜੋ ਕੁਝ ਉਸ ਨੂੰ ਦਿੱਤਾ, ਉਹ ਉਸ ਨੂੰ ਸੁਖ ਹੀ ਪ੍ਰਤੀਤ
ਹੋਇਆ ਹੈ ।

ਹੇ ਨਾਨਕ ! ਜਿਸ ਮਨੁੱਖ ਤੇ ਮਿੱਤਰ (ਪ੍ਰਭੂ) ਮੇਹਰਵਾਨ ਹੁੰਦਾ ਹੈ ਉਸ ਨੂੰ ਆਪਣੇ
ਹੁਕਮ ਦੀ ਸੂਝ ਬਖਸ਼ਦਾ ਹੈ, ਪਰ, ਜਿਸ ਜਿਸ ਜੀਵ ਨੂੰ ਭੁੱਲ ਵਿਚ ਪਾਂਦਾ ਹੈ ਉਹ ਨਿੱਤ
ਮੁੜ ਮੁੜ ਮਰਦੇ ਜੰਮਦੇ ਰਹਿੰਦੇ ਹਨ । ੨ ।

ਪਉੜੀ ॥ ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥ ਪ੍ਰਭ
ਦਾਸ ਕਾ ਦੁਖੁ ਨਾ ਖਵਿ ਸਕਹਿ ਫੜਿ ਜੋਨੀ ਜੁਤੇ ॥ ਮਥੇ ਵਾਲਿ ਪਛਾੜਿਅਨੁ
ਜਮ ਮਾਰਗਿ ਮੁਤੇ ॥ ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥
ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨॥ [ਪੰਨਾ ੫੨੩]

ਪਦ ਅਰਥ :- ਤਤਕਾਲਿ-ਉਸੇ ਵੇਲੇ । ਨ ਖਵਿ ਸਕਹਿ-ਸਹਾਰ ਨਹੀਂ ਸਕਦੇ।
ਜੁਤੇ-ਜੋ ਦਿੱਤੇ, ਪਾ ਦਿੱਤੇ । ਮਥੇ ਵਾਲਿ-ਮਥੇ ਦੇ ਵਾਲਾਂ ਤੋਂ (ਫੜ ਕੇ) । ਪਛਾੜਿਅਨੁ-
ਪਛਾੜੇ ਹਨ ਉਸ ਪ੍ਰਭੂ ਨੇ, ਭੁੰਢੇ ਪਟਕਾ ਕੇ ਮਾਰੇ ਹਨ ਉਸ ਨੇ । ਜਮ ਮਾਰਗਿ-ਜਮ ਦੇ
ਰਾਹ ਤੇ । ਮੁਤੇ-ਛੱਡ ਦਿੱਤੇ ਹਨ । ਦੁਖਿ-(ਅਧਿਕਰਣ ਕਾਰਕ, ਇਕ ਵਚਨ) । ਦੁਖਿ
ਲਗੈ-(ਪੂਰਬ ਪੂਰਨ ਕਾਰਦੰਤਕ, Locative Absolute) ਦੁੱਖ ਲੱਗਣ ਕਰ ਕੇ ।
ਨਰਕਿ ਘੋਰਿ-ਘੋਰ ਨਰਕ ਵਿਚ, ਡਰਾਉਣੇ ਨਰਕ ਵਿਚ । ਸੁਤੇ-ਜਾ ਪਏ । ਰਖਿਅਨੁ-

ਰੱਖ ਲਏ ਉਸ (ਪ੍ਰਭੂ) ਨੇ । ਸਤੋ-ਸਤਿ, ਸੱਚਾ ।

ਅਰਥ :-ਜੇ ਮਨੁੱਖ (ਗੁਰਮੁਖਾਂ ਦੀ) ਨਿੰਦਿਆ ਕਰਦੇ ਹਨ ਉਹ ਤਾਂ ਪ੍ਰਭੂ ਨੇ (ਮਾਨੋ) ਉਸੇ ਵੇਲੇ ਹੀ ਮਾਰ ਦਿੱਤੇ, (ਕਿਉਂਕਿ ਨਿੰਦਾ ਦੇ ਕਾਰਨ ਪ੍ਰਭੂ ਨੇ ਉਹਨਾਂ ਦੇ ਮਨ ਨੂੰ) ਇਕ ਪਲਕ ਭਰ ਭੀ ਸ਼ਾਂਤੀ ਨਹੀਂ ਕਰਨ ਦਿੱਤੀ, ਪ੍ਰਭੂ ਜੀ ਆਪਣੇ ਦਾਸਾਂ ਦਾ ਦੁੱਖ ਸਹਾਰ ਨਹੀਂ ਸਕਦੇ (ਭਾਵ) ਪ੍ਰਭੂ ਦੀ ਬੰਦਗੀ ਕਰਨ ਵਾਲਿਆਂ ਨੂੰ ਕੋਈ ਦੁੱਖ ਵਿਕਾਰ ਨਹੀਂ ਪੋਂਹਦਾ, ਪਰ ਨਿੰਦਕਾਂ ਨੂੰ ਪ੍ਰਭੂ ਨੇ ਜੂਨ ਵਿਚ ਪਾ ਦਿੱਤਾ ਹੈ, (ਨਿੰਦਕਾਂ ਨੂੰ, ਮਾਨੋ,) ਉਸ ਨੇ ਕੇਸਾਂ ਤੋਂ ਫੜ ਕੇ ਭੁੰਢੇ ਪਟਕਾ ਮਾਰਿਆ ਹੈ ਤੇ ਜਮ ਦੇ ਰਾਹ ਤੇ (ਨਿਖਸਮੇ) ਛੱਡ ਦਿੱਤਾ ਹੈ; ਇਸ ਤਰ੍ਹਾਂ ਦੁੱਖ ਲੱਗਣ ਕਰ ਕੇ ਉਹ ਵਿਲਕਦੇ ਹਨ, ਤੇ ਮਾਨੋ, ਘੋਰ ਨਰਕ ਵਿਚ ਜਾ ਪੈਂਦੇ ਹਨ ।

ਪਰ ਹੈ ਨਾਨਕ ! ਸੱਚੇ ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਵਿਕਾਰਾਂ ਦੁੱਖਾਂ ਤੋਂ, ਮਾਨੋ) ਗਲ ਲਾ ਕੇ ਬਚਾ ਲਿਆ ਹੈ । ੨੦ ।

ਸਲੋਕ ਮ: ੫ ॥ ਰਾਮੁ ਜਪਹੁ ਵਡਭਾਗੀਹੋ ਜਲਿ ਬਲਿ ਪੂਰਨੁ ਸੋਇ॥
ਨਾਨਕ ਨਾਮਿ ਧਿਆਇਐ ਬਿਘਨੁ ਨ ਲਾਗੈ ਕੋਇ ॥ ੧ ॥ [ਪੰਨਾ ੫੨੪]

ਨੋਟ :-ਇਸੇ ਵਾਰ ਦੀ ੧੪-ਵੀਂ ਪਉੜੀ ਦੇ ਦੂਜੇ ਸਲੋਕ ਅਤੇ ਇਸ ਸਲੋਕ ਵਿਚ ਬਹੁਤ ਹੀ ਥੋੜਾ ਜਿਤਨਾ ਫਰਕ ਹੈ ।

ਪਦ ਅਰਥ :-ਪੂਰਨੁ-ਵਿਆਪਕ । (ਨਾਮਿ-ਅਧਿਕਰਣ ਕਾਰਕ, ਇਕ ਵਚਨ)। ਨਾਮਿ ਧਿਆਇਐ-ਜੇ ਨਾਮ ਸਿਮਰਿਆ ਜਾਏ ।

ਅਰਥ :-ਹੇ ਵੱਡੇ ਭਾਗਾਂ ਵਾਲਿਆਂ ! ਉਸ ਪ੍ਰਭੂ ਨੂੰ ਜਪੋ ਜੋ ਪਾਣੀ ਵਿਚ, ਧਰਤੀ ਉੱਤੇ (ਹਰ ਥਾਂ) ਮੌਜੂਦ ਹੈ; ਹੇ ਨਾਨਕ ! ਜੇ ਪ੍ਰਭੂ ਦਾ ਨਾਮ ਸਿਮਰੀਏ ਤਾਂ (ਜੀਵਨ ਦੇ ਰਾਹ ਵਿਚ) ਕੋਈ ਰੁਕਾਵਟ ਨਹੀਂ ਪੈਂਦੀ । ੧ ।

ਮ: ੫ ॥ ਕੋਟਿ ਬਿਘਨੁ ਤਿਸੁ ਲਾਗਤੇ ਜਿਸ ਨੋ ਵਿਸਰੈ ਨਾਉ ॥
ਨਾਨਕ ਅਨਦਿਨੁ ਬਿਲਪਤੇ ਜਿਉ ਸੁੰਢੈ ਘਰਿ ਕਾਉ ॥ ੨ ॥ [ਪੰਨਾ ੫੨੪]

ਨੋਟ :-ਇਸੇ 'ਵਾਰ' ਦੀ ਪਉੜੀ ਨੰ: ੧੫ ਦੇ ਨਾਲ ਪਹਿਲਾ ਸਲੋਕ ਇਹੀ ਹੈ ।

ਅਰਥ :-ਜਿਸ ਮਨੁੱਖ ਨੂੰ ਪਰਮਾਤਮਾ ਦਾ ਨਾਮ ਵਿਸਰ ਜਾਂਦਾ ਹੈ ਉਸ ਨੂੰ ਫ਼ੌੜਾਂ ਵਿਘਨ ਆ ਘੇਰਦੇ ਹਨ ; ਹੇ ਨਾਨਕ ! (ਅਜੇਹੇ ਬੰਦੇ) ਹਰ ਰੋਜ਼ ਇਉਂ ਵਿਲਕਦੇ ਹਨ ਜਿਵੇਂ ਸੁੰਢੇ ਘਰ ਵਿਚ ਕਾਂ ਲੋਂਦਾ ਹੈ । ੨ ।

ਪਉੜੀ ॥ ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ ॥ ਇਛੁ
ਪੁੰਨੀ ਮਨਿ ਆਸ ਗਏ ਵਿਸੁਰਿਆ ॥ ਪਾਇਆ ਨਾਮੁ ਨਿਧਾਨੁ ਜਿਸ ਨੇ

ਭਾਲਦਾ ॥ ਜੋਤਿ ਮਿਲੀ ਸੰਗਿ ਜੋਤਿ ਰਹਿਆ ਘਾਲਦਾ ॥ ਸੂਖ ਸਹਜ
ਆਂਦਿ ਵੁਠੇ ਤਿਤੁ ਘਰਿ ॥ ਆਵਣ ਜਾਣ ਰਹੇ ਜਨਮੁ ਨ ਤਹਾ ਮਰਿ ॥
ਸਾਹਿਬੁ ਸੇਵਕੁ ਇਕੁ ਇਕੁ ਦ੍ਰਿਸਟਾਇਆ ॥ ਗੁਰ ਪ੍ਰਸਾਦਿ ਨਾਨਕ ਸਚਿ
ਸਮਾਇਆ ॥ ੨੧ ॥ ੧ ॥ ੨ ॥ ਸੁਧੁ ॥ [ਪੰਨਾ ੫੨੪]

ਪਦ ਅਰਥ :- ਪੁੰਨੀ-ਪੂਰੀ ਹੋ ਗਈ। ਮਨਿ-ਮਨ ਵਿਚ। ਵਿਸੂਰਿਆ-ਵਿਸੂਰੇ,
ਝੋਰੇ। ਰਹਿਆ-ਰਹਿ ਗਿਆ, ਹਟ ਗਿਆ। ਰਹਿਆ ਘਾਲਦਾ-ਮਿਹਨਤ ਦੀ ਲੋੜ
ਨਾਂਹ ਰਹੀ। ਤਿਤੁ ਘਰਿ-ਉਸ (ਹਿਰਦੇ-ਰੂਪ) ਘਰ ਵਿਚ। ਮਰਿ-ਮਰੀ, ਮੌਤ।
ਦ੍ਰਿਸਟਾਇਆ-ਨਜ਼ਰੀਂ ਆਇਆ। ਸਚਿ-ਸੱਚੇ ਹਰੀ ਵਿਚ।

ਅਰਥ :- ਸਭ ਦਾਤਾਂ ਦੇਣ ਵਾਲੇ ਪਰਮਾਤਮਾ ਨੂੰ ਸਿਮਰ ਸਿਮਰ ਕੇ (ਮਨ ਦੇ)
ਮਨੋਰਥ ਪੂਰੇ ਹੋ ਜਾਂਦੇ ਹਨ, ਮਨ ਵਿਚ (ਉਠਦੀਆਂ) ਆਸਾਂ ਤੇ ਇੱਛਾਂ ਪੂਰੀਆਂ ਹੋ
ਜਾਂਦੀਆਂ ਹਨ, ਤੇ (ਦੁਨੀਆਂ ਵਾਲੇ) ਝੋਰੇ ਮਿਟ ਜਾਂਦੇ ਹਨ (ਕਿਉਂਕਿ ਸਿਮਰਨ ਦੀ
ਬਰਕਤਿ ਨਾਲ 'ਮਾਇਆ' ਦੀ ਭਾਲ ਮਿਟ ਜਾਂਦੀ ਹੈ, ਆਸਾ ਤ੍ਰਿਸ਼ਨਾ ਮੁੱਕ ਜਾਂਦੀ ਹੈ,
ਇਸ ਦੇ ਥਾਂ) ਜਿਸ 'ਨਾਮ'-ਖ਼ਜ਼ਾਨੇ ਦੀ ਭਾਲ ਵਿਚ ਲੱਗਦਾ ਹੈ ਉਹ ਇਸ ਨੂੰ ਪ੍ਰਾਪਤ ਹੋ
ਜਾਂਦਾ ਹੈ, ਮਨੁੱਖ ਦੀ ਆਤਮਾ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ਤੇ (ਮਾਇਆ ਦੀ
ਖ਼ਾਤਰ) ਦੌੜ-ਭੱਜ ਭਟਕਣਾ ਰਹਿ ਜਾਂਦੀ ਹੈ।

(ਜੋ ਮਨੁੱਖ ਸਿਮਰਨ ਦੀ ਕਮਾਈ ਕਰਦਾ ਹੈ) ਉਸ (ਦੇ) ਹਿਰਦੇ-ਘਰ ਵਿਚ ਸੂਖ,
ਅਡੋਲਤਾ, ਖੁਸ਼ੀ ਆ ਵੱਸਦੇ ਹਨ, ਉਸ ਦੇ ਜਨਮ ਮਰਨ ਮੁੱਕ ਜਾਂਦੇ ਹਨ, ਓਥੇ ਜਨਮ
ਤੇ ਮੌਤ ਰਹਿ ਨਹੀਂ ਜਾਂਦੇ, ਕਿਉਂਕਿ (ਇਸ ਅਵਸਥਾ ਵਿਚ ਅੱਪੜਿਆ ਹੋਇਆ)
ਸੇਵਕ ਤੇ ਮਾਲਕ-ਪ੍ਰਭੂ ਇਕ-ਰੂਪ ਨਜ਼ਰੀਂ ਆਉਂਦੇ ਹਨ। ਹੇ ਨਾਨਕ ! (ਐਸਾ ਸੇਵਕ)
ਸਤਿਗੁਰੂ ਦੀ ਕਿਰਪਾ ਨਾਲ ਸਦਾ ਥਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਹੋ ਜਾਂਦਾ ਹੈ।
੨੧।੧।੨। ਸੁਧੁ।

ਨੋਟ :- ਅੰਕ ਨੰ: ੨੧ ਦਾ ਭਾਵ ਇਹ ਹੈ ਕਿ ਇਸ 'ਵਾਰ' ਵਿਚ ੨੧ ਪਉੜੀਆਂ
ਹਨ। ਅੰਕ ਨੰ: ੧ ਇਸ ਸਾਰੀ ਸਮੁੱਚੀ 'ਵਾਰ' ਦਾ ਨੰਬਰ ਹੈ। ਅੰਕ ਨੰ: ੨ ਇਸ
ਰਾਗ ਦੀਆਂ ਦੋਹਾਂ ਵਾਰਾਂ ਦਾ ਜੋੜ ਦਿੱਤਾ ਗਿਆ ਹੈ। ਪਹਿਲੀ 'ਵਾਰ' ਗੁਰੂ ਅਮਰਦਾਸ
ਜੀ ਦੀ ਅਤੇ ਇਹ ਦੂਜੀ ਵਾਰ ਗੁਰੂ ਅਰਜਨ ਸਾਹਿਬ ਦੀ ਹੈ।

੧ ਓ ਸਤਿਗੁਰ ਪ੍ਰਸਾਦਿ ॥

ਰਾਗੁ ਗੁਜਰੀ ਭਗਤਾ ਕੀ ਬਾਣੀ

ਸ੍ਰੀ ਕਬੀਰ ਜੀਉ ਕਾ ਚਉਪਦਾ ਘਰੁ ੨ ਦੂਜਾ

ਚਾਰਿ ਪਾਵ, ਦੁਇ ਸਿੰਗ, ਗੁੰਗ ਮੁਖ, ਤਬ ਕੈਸੇ ਗੁਨ ਗਈ ਹੈ ॥
 ਉਨਤ ਬੈਠਤ ਠੇਗਾ ਪਰਿ ਹੈ, ਤਬ ਕਤ ਮੂਡ ਲੁਕਈ ਹੈ ॥੧॥ ਹਰਿ ਬਿਨੁ
 ਬੈਲ ਬਿਰਾਨੇ ਹੁਈ ਹੈ ॥ ਫਾਟੇ ਨਾਕਨ, ਟੂਟੇ ਕਾਧਨ, ਕੋਦਉ ਕੋ ਭੁਸੁ ਖਈ
 ਹੈ ॥੧॥ ਰਹਾਉ ॥ ਸਾਰੋ ਦਿਨੁ ਡੋਲਤ ਬਨ ਮਹੀਆ, ਅਜਹੁ ਨ ਪੇਟ ਅਘਈ
 ਹੈ ॥ ਜਨ ਭਗਤਨ ਕੋ ਕਹੋ ਨ ਮਾਨੋ, ਕੀਓ ਅਪਨੋ ਪਈ ਹੈ ॥੨॥ ਦੁਖ ਸੁਖ
 ਕਰਤ ਮਹਾ ਭ੍ਰਮਿ ਬੂਡੋ, ਅਨਿਕ ਜੋਨਿ ਭਰਮਈ ਹੈ ॥ ਰਤਨ ਜਨਮੁ ਖੋਇਓ
 ਪ੍ਰਭੁ ਬਿਸਰਿਓ, ਇਹੁ ਅਉਸਰੁ ਕਤ ਪਈ ਹੈ ॥੩॥ ਭ੍ਰਮਤ ਫਿਰਤ ਤੇਲਕ
 ਕੇ ਕਪਿ ਜਿਉ, ਗਤਿ ਬਿਨੁ ਰੈਨਿ ਬਿਹਈ ਹੈ ॥ ਕਹਤ ਕਬੀਰ ਰਾਮ ਨਾਮ
 ਬਿਨੁ, ਮੂੰਡ ਧੁਨੇ ਪਛੁਤਈ ਹੈ ॥੪॥੧॥ [ਪੰਨਾ ਪ੨੪]

ਨੋਟ :- ਘਰੁ ੨ ਦੂਜਾ—ਇੱਥੇ ਅੰਕ '੨' ਨੂੰ ਪੜ੍ਹਨਾ ਹੈ 'ਦੂਜਾ'। ਇਸੇ ਤਰ੍ਹਾਂ
 ਹੋਰ ਭੀ ਜਿਥੇ ਜਿਥੇ ਕਿਤੇ ਲਫਜ਼ 'ਘਰੁ' ਦੇ ਨਾਲ ਕੋਈ ਹਿੰਦਸਾ ੩, ੪, ੫ ਆਦਿਕ
 ਆਉਂਦਾ ਹੈ, ਉਸ ਨੂੰ ਤੀਜਾ, ਚੌਥਾ, ਪੰਜਵਾਂ ਪੜ੍ਹਨਾ ਹੈ। ਚਉਪਦਾ—[ਚਉ—ਚਾਰ।
 ਪਦ—ਬੰਦ] ਚਾਰ ਬੰਦਾਂ ਵਾਲਾ ਸ਼ਬਦ।

ਪਦ ਅਰਥ :- ਪਾਵ—ਪੈਰ [ਲਫਜ਼ 'ਪਾਉ' ਤੋਂ ਬਹੁ-ਵਚਨ]। ਦੁਇ—ਦੋ।
 ਗਈ ਹੈ—ਗਾਵੇਂਗਾ। ਗੁਨ—ਪ੍ਰਭੂ ਦੇ ਗੁਣ। ਠੇਗਾ—ਸੋਟਾ। ਪਰਿ ਹੈ—ਪਏਗਾ। ਕਤ—
 ਕਿਥੇ? ਮੂਡ—ਸਿਰ। ਲੁਕਈ ਹੈ—ਲੁਕਾਏਂਗਾ। ੧।

ਬਿਰਾਨੇ—ਬਿਗਾਨਾ, ਪਰ-ਅਧੀਨ। ਹੁਈ ਹੈ—ਹੋਵੇਂਗਾ। ਫਾਟੇ—ਪਾਟੇ ਹੋਏ,
 ਚੀਰੇ ਹੋਏ। ਕਾਧਨ—ਕੰਨ੍ਹ, ਮੋਢੇ। ਭੁਸੁ—ਭੋਹ। ਖਈ ਹੈ—ਖਾਏਂਗਾ। ੧। ਰਹਾਉ।

ਮਹੀਆ—ਵਿਚ। ਅਘਈ ਹੈ—ਰੱਜੇਂਗਾ। ਅਜਹੁ—ਫਿਰ ਭੀ। ਕਹੋ—ਆਖਿਆ,
 ਕਹਿਆ, ਸਿੱਖਿਆ। ਪਈ ਹੈ—ਪਏਂਗਾ। ੨।

ਦੁਖ ਸੁਖ ਕਰਤ—ਦੁਖ ਸੁਖ ਕਰਦਿਆਂ, ਭੈੜੇ ਹਾਲ ਵਿਚ ਦਿਨ ਗੁਜ਼ਾਰ ਕੇ।
 ਭ੍ਰਮਿ—ਭਰਮ ਵਿਚ। ਭਰਮਈ ਹੈ—ਭਟਕੇਂਗਾ। ਅਉਸਰੁ—ਮੌਕਾ, ਸਮਾਂ। ਕਤ ਪਈ ਹੈ—

ਕਿਥੇ ਮਿਲੇਗਾ ? ਫਿਰ ਨਹੀਂ ਮਿਲੇਗਾ । ੩।

ਤੇਲਕ-ਤੇਲੀ । ਕਪਿ-ਬਾਂਦਰ । ਤੇਲਕ ਕੇ ਕਪਿ ਜਿਉ-ਤੇਲਕ ਕੇ (ਬਲਦ ਅਤੇ) ਕਪਿ ਜਿਉਂ, ਤੇਲੀ ਦੇ ਬਲਦ ਵਾਂਗ ਅਤੇ ਬਾਂਦਰ ਵਾਂਗ । ਤੇਲੀ ਦਾ ਬਲਦ ਸਾਰੀ ਰਾਤ ਕੋਹਲੂ ਦੇ ਦੁਆਲੇ ਹੀ ਭੌਂਦਾ ਹੈ, ਤੇ ਉਸ ਦਾ ਪੈਂਡਾ ਮੁੱਕਦਾ ਨਹੀਂ । ਬਾਂਦਰ ਛੋਲਿਆਂ ਦੀ ਭਰੀ ਮੁੱਠ ਦੇ ਲਾਲਚ ਵਿਚ ਪਕੜਿਆ ਜਾ ਕੇ ਸਾਰੀ ਉਮਰ ਦਰ ਦਰ ਤੇ ਨੱਚਦਾ ਹੈ ।

ਰਾਤਿ ਬਿਨੁ-ਖਲਾਸੀ ਤੋਂ ਬਿਨਾ । ਰੈਨਿ-ਰਾਤ, ਜ਼ਿੰਦਗੀ-ਰੂਪ ਰਾਤ । ਬਿਹਈ ਹੈ-ਵਿਹਾ ਜਾਇਗੀ, ਮੁੱਕ ਜਾਇਗੀ । ਮੂੰਡ ਧੁਨੇ-ਮੂੰਡ ਧੁਨਿ ਧੁਨਿ, ਸਿਰ ਮਾਰ ਮਾਰ ਕੇ । ਪਛੁਤਈ ਹੈ-ਪਛੁਤਾਏਂਗਾ । ੪।

ਅਰਥ :- (ਹੇ ਭਾਈ ! ਕਿਸੇ ਪਸ਼ੂ-ਜੂਨ ਵਿਚ ਪੈ ਕੇ ਜਦੋਂ ਤੇਰੇ) ਚਾਰ ਪੈਰ ਤੇ ਦੋ ਸਿੰਘ ਹੋਣਗੇ, ਤੇ ਮੂੰਹੋਂ ਗੁੰਗਾ ਹੋਵੇਂਗਾ, ਤਦੋਂ ਤੂੰ ਕਿਸ ਤਰ੍ਹਾਂ ਪ੍ਰਭੂ ਦੇ ਗੁਣ ਗਾ ਸਕੇਂਗਾ? ਉਠਦਿਆਂ ਬੈਠਦਿਆਂ (ਤੇਰੇ ਸਿਰ ਉੱਤੇ) ਸੋਟਾ ਪਏਗਾ, ਤਦੋਂ ਤੂੰ ਕਿਥੇ ਸਿਰ ਲੁਕਾਏਂਗਾ ? । ੧ ।

(ਹੇ ਭਾਈ !) ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਲਦ(ਆਦਿਕ ਪਸ਼ੂ ਬਣ ਕੇ) ਪਰ-ਅਧੀਨ ਹੋ ਜਾਏਂਗਾ, (ਨੱਥ ਨਾਲ) ਨੱਕ ਵਿੰਨ੍ਹਿਆ ਜਾਏਗਾ, ਕੰਨੂ (ਜੂਲੇ ਨਾਲ) ਫਿੱਸੇ ਹੋਏ ਹੋਣਗੇ ਤੇ ਕੋਧਰੇ ਦਾ ਭੋਹ ਖਾਏਂਗਾ । ੧। ਰਹਾਉ ।

ਜੰਗਲ (ਜੁਹ) ਵਿਚ ਸਾਰਾ ਦਿਨ ਭਟਕਦਿਆਂ ਭੀ ਪੈਟ ਨਹੀਂ ਰੱਜੇਗਾ । ਹੁਣ ਐਸ ਵੇਲੇ ਤੂੰ ਭਗਤ ਜਨਾਂ ਦਾ ਬਚਨ ਨਹੀਂ ਮੰਨਦਾ, (ਉਮਰ ਵਿਹਾ ਜਾਣ ਤੇ) ਆਪਣਾ ਕੀਤਾ ਪਾਏਂਗਾ । ੨।

ਹੁਣ ਭੈੜੇ ਹਾਲ ਵਿਚ ਦਿਨ ਗੁਜ਼ਾਰ ਕੇ ਕੁਰਾਹੇ ਗਰਕ ਹੋਇਆ ਹੋਇਆ ਹੈਂ, (ਆਖ਼ਰ) ਅਨੇਕਾਂ ਜੂਨਾਂ ਵਿਚ ਭਟਕੇਂਗਾ । ਤੂੰ ਪ੍ਰਭੂ ਨੂੰ ਵਿਸਾਰ ਦਿੱਤਾ ਹੈ, ਤੇ ਸੁਸ਼ਟ ਮਨੁੱਖਾ ਜਨਮ ਗੰਵਾ ਲਿਆ ਹੈ, ਇਹ ਸਮਾ ਫੇਰ ਕਿਤੇ ਨਹੀਂ ਮਿਲੇਗਾ । ੩।

ਤੇਰੀ ਜ਼ਿੰਦਗੀ-ਰੂਪ ਸਾਰੀ ਰਾਤ ਤੇਲੀ ਦੇ ਬਲਦ ਅਤੇ ਬਾਂਦਰ ਵਾਂਗ ਭਟਕਦਿਆਂ ਵਿਕਾਰਾਂ ਤੋਂ ਖਲਾਸੀ ਹਾਸਲ ਕਰਨ ਤੋਂ ਬਿਨਾ ਹੀ ਲੰਘ ਜਾਇਗੀ । ਕਬੀਰ ਆਖਦਾ ਹੈ ਕਿ ਪ੍ਰਭੂ ਦਾ ਨਾਮ ਭੁਲਾ ਕੇ ਆਖ਼ਰ ਸਿਰ ਮਾਰ ਮਾਰ ਕੇ ਪਛੁਤਾਵੇਂਗਾ । ੪ । ੧ ।

ਸ਼ਬਦ ਦਾ ਭਾਵ :- ਮਨੁੱਖਾ ਜਨਮ ਹੀ ਸਿਮਰਨ ਦਾ ਸਮਾ ਹੈ, ਖੁੰ-ਝਿਆਂ ਜਨਮ-ਮਰਨ ਦੇ ਗੇੜ ਵਿਚ ਪੈਣਾ ਪੈਂਦਾ ਹੈ ।

ਗੁਜਰੀ ਘਰੁ ੩ ॥ ਮੁਸਿ ਮੁਸਿ ਰੋਵੈ ਕਬੀਰ ਕੀ ਮਾਈ ॥ ਏ ਬਾਰਿਕ ਕੈਸੇ ਜੀਵਹਿ ਰਘੁਰਾਈ ॥੧॥ ਤਨਨਾ ਬੁਨਨਾ ਸਭੁ ਤਜਿਓ ਹੈ ਕਬੀਰ ॥ ਹਰਿ

ਕਾ ਨਾਮੁ ਲਿਖਿ ਲੀਓ ਸਰੀਰ ॥ ੧ ॥ ਰਹਾਉ ॥ ਜਬ ਲਗੁ ਤਾਗਾ ਬਾਹਉ
ਬੇਹੀ ॥ ਤਬ ਲਗੁ ਬਿਸਰੈ ਰਾਮੁ ਸਨੇਹੀ ॥ ੨ ॥ ਓਛੀ ਮਤਿ ਮੇਰੀ ਜਾਤਿ
ਜੁਲਾਹਾ ॥ ਹਰਿ ਕਾ ਨਾਮੁ ਲਹਿਓ ਮੈ ਲਾਹਾ ॥ ੩ ॥ ਕਹਤ ਕਬੀਰ ਸੁਨਹੁ
ਮੇਰੀ ਮਾਈ ॥ ਹਮਰਾ ਇਨ ਕਾ ਦਾਤਾ ਏਕੁ ਰਘੁਰਾਈ ॥ ੪ ॥ ੨ ॥
[ਪੰਨਾ ੫੨੪]

ਪਦ ਅਰਥ :—ਮੁਸਿ ਮੁਸਿ—ਭੁਸਕ ਭੁਸਕ ਕੇ ! ਮਾਈ—ਮਾਂ । ਬਾਰਿਕ—ਅੰਵਾਣੇ
ਬਾਲ । ਰਘੁਰਾਈ—ਹੋ ਪ੍ਰਭੂ ! ॥੧॥

ਤਜਿਓ ਹੈ—ਛੱਡ ਦਿੱਤਾ ਹੈ । ਲਿਖਿ ਲੀਓ ਸਰੀਰ—ਸਰੀਰ ਉੱਤੇ ਲਿਖ ਲਿਆ
ਹੈ, ਜੀਭ ਤੇ ਪ੍ਰੋ ਲਿਆ ਹੈ, ਹਰ ਵੇਲੇ ਉਚਾਰਦਾ ਰਹਿੰਦਾ ਹੈ ॥੧॥ ਰਹਾਉ ।

ਬੇਹੀ—[ਸੰ: ਵੇਧ; ਪ੍ਰ: ਬੇਹ] ਛੇਕ, ਨਾਲ ਦਾ ਛੇਕ । ਬਹਾਉ—ਵਹਾਉਂਦਾ ਹਾਂ ।
ਸਨੇਹੀ—ਪਿਆਰਾ ॥੨॥

ਓਛੀ—ਹੋਛੀ, ਹੋਲੀ । ਲਾਹਾ—ਲਾਭ ॥੩॥

ਰਘੁਰਾਈ—ਪਰਮਾਤਮਾ ॥੪॥

ਅਰਥ :—ਕਬੀਰ ਦੀ ਮਾਂ (ਕਬੀਰ ਆਖਦਾ ਹੈ ਕਿ ਮੇਰੀ ਮਾਂ) ਭੁਸਕ ਭੁਸਕ ਕੇ
ਰੋਂਦੀ ਹੈ (ਤੇ ਆਖਦੀ ਹੈ—) ਹੇ ਪਰਮਾਤਮਾ ! (ਕਬੀਰ ਦੇ) ਇਹ ਅੰਵਾਣੇ ਬਾਲ ਕਿਵੇਂ
ਜੀਉਣਗੇ ? ॥ ੧ ॥

(ਕਿਉਂਕਿ ਮੇਰੇ) ਕਬੀਰ ਨੇ (ਤਾਣਾ) ਤਣਨਾ ਤੇ (ਕੱਪੜਾ) ਉਣਨਾ ਸਭ ਕੁੱਝ
ਛੱਡ ਦਿੱਤਾ ਹੈ, ਹਰ ਵੇਲੇ ਹਰੀ ਦਾ ਨਾਮ ਜਪਦਾ ਰਹਿੰਦਾ ਹੈ ॥੧॥ ਰਹਾਉ ।

ਜਿਤਨਾ ਚਿਰ ਮੈਂ ਨਾਲ ਦੇ ਛੇਕ ਵਿਚ ਧਾਗਾ ਵਹਾਉਂਦਾ ਹਾਂ; ਉਤਨਾ ਚਿਰ ਮੈਨੂੰ
ਮੇਰਾ ਪਿਆਰਾ ਪ੍ਰਭੂ ਵਿਸਰ ਜਾਂਦਾ ਹੈ (ਭਾਵ, ਮੈਨੂੰ ਇਤਨਾ ਚਿਰ ਭੀ ਪ੍ਰਭੂ ਵਿਸਾਰਨਾ
ਨਹੀਂ ਭਾਉਂਦਾ) ॥੨॥

(ਕੀਹ ਹੋਇਆ ਜੇ ਲੋਕਾਂ ਦੇ ਭਾਣੇ) ਮੇਰੀ ਛੋਟੀ ਜਿਹੀ ਅਕਲ ਹੈ ਤੇ ਮੈਂ ਜਾਤ ਦਾ
(ਨੀਵਾਂ ਗਰੀਬ) ਜੁਲਾਹਾ ਹਾਂ, ਪਰ ਮੈਂ ਪਰਮਾਤਮਾ ਦਾ ਨਾਮ-ਰੂਪ ਨਫਾ (ਇਸ ਮਨੁੱਖ-
ਜਨਮ ਦੇ ਵਪਾਰ ਵਿਚ) ਖੱਟ ਲਿਆ ਹੈ (ਜੋ ਮੈਂ ਮੂਰਖ ਤੇ ਨੀਵੀਂ ਜਾਤ ਦਾ ਨਹੀਂ ਰਹਿ
ਗਿਆ) ॥ ੩ ॥

ਕਬੀਰ ਆਖਦਾ ਹੈ—ਹੇ ਮੇਰੀ ਮਾਂ ! ਸੁਣ, ਸਾਡਾ ਤੇ ਸਾਡੇ ਇਹਨਾਂ ਬੱਚਿਆਂ ਦਾ
ਰਿਸ਼ਕ ਦੇਣ ਵਾਲਾ ਇਕੋ ਹੀ ਪਰਮਾਤਮਾ ਹੈ (ਭਾਵ, ਜੇ ਉਸ ਨੇ ਮੈਨੂੰ ਪਾਲਿਆ ਹੈ, ਤਾਂ
ਇਹਨਾਂ ਨੂੰ ਭੀ ਜ਼ਰੂਰ ਪਾਲੇਗਾ) ॥੪॥੨॥

ਨੋਟ :—ਕਬੀਰ ਜੀ ਦੀ ਇਸ ਹੱਡ-ਬੀਤੀ ਤੋਂ ਭਾਵ ਇਹ ਨਿਕਲਦਾ ਹੈ ਕਿ 'ਭਗਤਾ ਤੈ ਸੈਸਾਰੀਆ ਜੋੜ ਕਦੇ ਨ ਆਇਆ'। ਦੁਨੀਆਦਾਰ ਇਕ ਤਾਂ ਹਰ ਵੇਲੇ ਮਾਇਆ ਕਮਾਣ ਵਿਚ ਲੱਗੇ ਰਹਿਣਾ ਚਾਹੁੰਦਾ ਹੈ; ਦੂਜੇ, ਕਮਾਈ ਹੋਈ ਨੂੰ ਸਿਰਫ ਆਪਣੇ ਹੀ ਲਈ ਖਰਚਣਾ ਚਾਹੁੰਦਾ ਹੈ। ਭਗਤ ਆਪਣੀ ਗੁਜ਼ਰਾਨ ਲਈ ਕਮਾਉਂਦਾ ਤਾਂ ਹੈ, ਪਰ ਮਾਇਆ ਜੋੜਨੀ ਹੀ ਉਸ ਦੇ ਜੀਵਨ ਦਾ ਨਿਸ਼ਾਨਾ ਨਹੀਂ ਹੁੰਦਾ, ਉਸ ਦਾ ਅਸਲ ਨਿਸ਼ਾਨਾ ਹੈ 'ਪ੍ਰਭੂ ਦੀ ਯਾਦ' ਫਿਰ, ਉਹ ਆਪਣੀ ਕਮਾਈ ਵਿਚੋਂ ਦੂਜਿਆਂ ਦੀ ਸੇਵਾ ਭੀ ਕਰਦਾ ਹੈ। ਭਗਤ ਦਾ ਇਹ ਰਵੱਈਆ ਉਸ ਦੇ ਮਾਂ ਪਿਉ ਵਹੁਟੀ ਤੇ ਹੋਰ ਸੰਬੰਧੀਆਂ ਨੂੰ ਨਹੀਂ ਭਾਉਂਦਾ। ਇਸ ਕਰ ਕੇ ਖੱਟਦਾ ਕਮਾਉਂਦਾ ਭੀ ਉਹ ਇਹਨਾਂ ਨੂੰ ਵੇਹਲੜ ਜਾਪਦਾ ਹੈ, ਪਰਮਾਤਮਾ ਦੇ ਰਾਹ ਵਲ ਦੀ ਉਮ ਦੀ ਹਰੇਕ ਹਰਕਤ ਉਹਨਾਂ ਨੂੰ ਚੁੱਭਦੀ ਹੈ। ਬਿਲਾਵਲ ਤੇ ਗੌਡ ਰਾਗ ਵਿਚ ਭੀ ਕਬੀਰ ਜੀ ਦੇ ਦੋ ਸ਼ਬਦ ਹਨ, ਜਿਨ੍ਹਾਂ ਤੋਂ ਜ਼ਾਹਰ ਹੁੰਦਾ ਹੈ ਕਿ ਕਬੀਰ ਜੀ ਦੀ ਵਹੁਟੀ ਭੀ ਇਸ ਗੱਲੇ ਗਿਲੇ ਕਰਦੀ ਸੀ।

ਨੋਟ :—ਆਪਣੀ ਮਾਂ ਦੇ ਗਿਲੇ-ਗੁਜ਼ਾਰੀਆਂ ਕਬੀਰ ਜੀ ਨੇ ਇਸ ਸ਼ਬਦ ਵਿਚ ਬਿਆਨ ਕੀਤੇ ਹਨ ਤੇ ਫਿਰ ਉਹਨਾਂ ਦਾ ਉੱਤਰ ਭੀ ਦਿੱਤਾ ਹੈ। ਇਹ ਸ਼ਿਖਿਆਲ ਗ਼ਲਤ ਹੈ ਕਿ ਇਸ ਸ਼ਬਦ ਵਿਚ ਕੋਈ ਤੁਕਾਂ ਕਬੀਰ ਜੀ ਦੀ ਮਾਂ ਦੀਆਂ ਉਚਾਰੀਆਂ ਹੋਈਆਂ ਹਨ। ਮਹਾਂ ਪੁਰਖਾਂ ਦੀ ਇਸ ਬਾਣੀ ਵਿਚ ਦੁਨੀਆਦਾਰਾਂ ਦੇ ਕੱਚੇ ਲਫੜ ਸ਼ਾਮਲ ਨਹੀਂ ਹੋ ਸਕਦੇ।

ਸ਼ਬਦ ਦਾ ਭਾਵ :—ਭਗਤ ਤੇ ਦੁਨੀਆਦਾਰ ਦੀ ਜ਼ਿੰਦਗੀ ਦਾ ਨਿਸ਼ਾਨਾ ਵਖ ਵਖ ਹੈ। ਭਗਤ ਦਾ ਅਸਲ ਨਿਸ਼ਾਨਾ ਹੈ ਸਿਮਰਨ; ਕਮਾਂਦਾ ਹੈ ਉਹ ਗੁਜ਼ਰਾਨ ਲਈ। ਦੁਨੀਆਦਾਰ ਦਾ ਨਿਸ਼ਾਨਾ ਹੈ ਹਰ ਵੇਲੇ ਮਾਇਆ ਕਮਾਣੀ ਤੇ ਜੋੜੀ ਜਾਣੀ।

—o—

ੴ ਸਤਿਗੁਰ ਪ੍ਰਸਾਦਿ ॥

ਗੂਜਰੀ ਸ੍ਰੀ ਨਾਮਦੇਵ ਜੀ ਕੇ ਪਦੇ ਘਰੁ ੧

ਜੈ ਰਾਜੁ ਦੇਹਿ ਤ ਕਵਨ ਬਡਾਈ ॥ ਜੈ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥੧॥ ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥ ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥ ੧ ॥ ਰਹਾਉ ॥ ਸਭ ਤੈ ਉਪਾਈ ਭਰਮ ਭੁਲਾਈ ॥ ਜਿਸੁ ਤੂੰ ਦੇਵਹਿ ਤਿਸਹਿ ਬੁਝਾਈ ॥ ੨ ॥ ਸਤਿਗੁਰੁ ਮਿਲੈ ਤ ਸਹਸਾ

ਜਾਈ ॥ ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥ ੩ ॥ ਏਕੈ ਪਾਥਰ
ਕੀਜੈ ਭਾਉ ॥ ਦੂਜੈ ਪਾਥਰ ਧਰੀਐ ਪਾਉ ॥ ਜੇ ਓਹੁ ਦੇਉ ਤ ਓਹੁ ਭੀ ਦੇਵਾ ॥
ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥ ੪ ॥ ੧ ॥ [ਪੰਨਾ ੫੨੫]

ਪਦ ਅਰਥ :—ਜੋ—ਜੇਕਰ । ਭੀਖ ਮੰਗਾਵਹਿ—ਮੈਥੋਂ ਭਿੱਖ ਮੰਗਾਏਂ, ਮੈਨੂੰ ਮੰਗਤਾ
ਬਣਾ ਦੇਵੇਂ, ਮੈਨੂੰ ਕੰਗਾਲ ਕਰ ਦੇਵੇਂ । ੧ ।

ਪਦ—ਦਰਜਾ, ਮੁਕਾਮ । ਨਿਰਬਾਨੁ—ਵਾਸ਼ਨਾ ਰਹਿਤ, ਜਿੱਥੇ ਦੁਨੀਆ ਦੀ ਕੋਈ
ਵਾਸ਼ਨਾ ਨ ਫੁਰੇ । ਬਹੁਰਿ—ਫਿਰ, ਮੁੜ ਕੇ । ੧। ਰਹਾਉ ।

ਤੈ—(ਹੇ ਪ੍ਰਭੂ !) ਤੂੰ । ਉਪਾਈ—ਪੈਦਾ ਕੀਤੀ । ਬੁਝਾਈ—ਸਮਝ, ਸੂਝ । ੨ ।

ਸਹਸਾ—ਦਿਲ ਦੀ ਘਬਰਾਹਟ । ਜਾਈ—ਦੂਰ ਹੋ ਜਾਂਦੀ ਹੈ । ੩ ।

ਭਾਉ—ਪਿਆਰ । ਪਾਉ—ਪੈਰ । ਦੇਉ—ਦੇਵਤਾ । ੪ ।

ਅਰਥ :—(ਸੁਖ ਮੰਗਣ ਲਈ ਤੇ ਦੁੱਖਾਂ ਤੋਂ ਬਚਣ ਲਈ, ਅੰਵਾਣ ਲੋਕ ਆਪਣੀ
ਹੀ ਹੱਥੀਂ ਪੱਥਰਾਂ ਤੋਂ ਘੜੇ ਹੋਏ ਦੇਵਤਿਆਂ ਅੱਗੇ ਨੱਕ ਰਗੜਦੇ ਹਨ ; ਪਰ) ਹੇ ਮੇਰੇ
ਮਨ ! ਤੂੰ ਇੱਕ ਪ੍ਰਭੂ ਨੂੰ ਸਿਮਰ; ਉਹੀ ਵਾਸ਼ਨਾ-ਰਹਿਤ ਅਵਸਥਾ (ਦੇਣ ਵਾਲਾ) ਹੈ,
(ਉਸ ਦਾ ਸਿਮਰਨ ਕੀਤਿਆਂ) ਫਿਰ ਤੇਰਾ (ਜਗਤ ਵਿਚ) ਜੰਮਣਾ ਮਰਨਾ ਮਿਟ
ਜਾਇਗਾ । ੧ । ਰਹਾਉ ।

(ਹੇ ਮਨ ! ਇੱਕ ਪ੍ਰਭੂ ਦੇ ਦਰ ਤੇ ਇਉਂ ਆਖ—ਹੇ ਪ੍ਰਭੂ !) ਜੇ ਤੂੰ ਮੈਨੂੰ ਰਾਜ (ਭੀ)
ਦੇ ਦੇਵੇਂ, ਤਾਂ ਮੈਂ ਕਿਸੇ ਗੱਲੇ ਵਡਾ ਨਹੀਂ ਹੋ ਜਾਵਾਂਗਾ ਤੇ ਜੇ ਤੂੰ ਮੈਨੂੰ ਕੰਗਾਲ ਕਰ ਦੇਵੇਂ,
ਤਾਂ ਮੇਰਾ ਕੁਝ ਘਟ ਨਹੀਂ ਜਾਣਾ । (ਹੇ ਪ੍ਰਭੂ !) ਸਾਰੀ ਸ੍ਰਿਸ਼ਟੀ ਤੂੰ ਆਪ ਹੀ ਪੈਦਾ
ਕੀਤੀ ਹੈ ਤੇ ਭਰਮਾਂ ਵਿਚ ਕੁਰਾਹੇ ਪਾਈ ਹੋਈ ਹੈ, ਜਿਸ ਜੀਵ ਨੂੰ ਤੂੰ ਆਪ ਮੱਤ ਦੇਂਦਾ
ਹੈ ਉਸੇ ਨੂੰ ਮੱਤ ਆਉਂਦੀ ਹੈ । ੧ ਤੇ ੨ ।

(ਜਿਸ ਭਾਗਾਂ ਵਾਲੇ ਨੂੰ) ਸਤਗੁਰੂ ਮਿਲ ਪਏ (ਦੁੱਖਾਂ ਸੁਖਾਂ ਬਾਰੇ) ਉਸ ਦੇ ਦਿਲ
ਦੀ ਘਬਰਾਹਟ ਦੂਰ ਹੋ ਜਾਂਦੀ ਹੈ (ਤੇ ਉਹ ਆਪਣੇ ਹੀ ਘੜੇ ਹੋਏ ਦੇਵਤਿਆਂ ਅੱਗੇ ਨੱਕ
ਨਹੀਂ ਰਗੜਦਾ ਫਿਰਦਾ) । (ਮੈਨੂੰ ਗੁਰੂ ਨੇ ਸੂਝ ਬਖਸ਼ੀ ਹੈ) ਪ੍ਰਭੂ ਤੋਂ ਬਿਨਾ ਕੋਈ ਹੋਰ
(ਦੁੱਖ ਸੁਖ ਦੇਣ ਵਾਲਾ) ਮੈਨੂੰ ਦਿੱਸਦਾ ਹੀ ਨਹੀਂ, (ਇਸ ਵਾਸਤੇ) ਮੈਂ ਕਿਸੇ ਹੋਰ ਦੀ
ਪੂਜਾ ਨਹੀਂ ਕਰਦਾ । ੩ ।

(ਕਿਆ ਅਜਬ ਗੱਲ ਹੈ ਕਿ) ਇਕ ਪੱਥਰ (ਨੂੰ ਦੇਵਤਾ ਬਣਾ ਕੇ ਉਸ) ਨਾਲ
ਪਿਆਰ ਕੀਤਾ ਜਾਂਦਾ ਹੈ ਤੇ ਦੂਜੇ ਪੱਥਰਾਂ ਉੱਤੇ ਪੈਰ ਧਰਿਆ ਜਾਂਦਾ ਹੈ । ਜੇ ਉਹ ਪੱਥਰ
(ਜਿਸ ਦੀ ਪੂਜਾ ਕੀਤੀ ਜਾਂਦੀ ਹੈ) ਦੇਵਤਾ ਹੈ ਤਾਂ ਦੂਜਾ ਪੱਥਰ ਭੀ ਦੇਵਤਾ ਹੈ (ਉਸ ਨੂੰ
ਕਿਉਂ ਪੈਰਾਂ ਹੇਠ ਲਤਾੜੀਦਾ ਹੈ ? ਪਰ) ਨਾਮਦੇਉ ਆਖਦਾ ਹੈ (ਅਸੀਂ ਕਿਸੇ ਪੱਥਰ ਨੂੰ

ਦੇਵਤਾ ਬਾਪ ਕੇ ਉਸ ਦੀ ਪੂਜਾ ਕਰਨ ਨੂੰ ਤਿਆਰ ਨਹੀਂ), ਅਸੀਂ ਤਾਂ ਪਰਮਾਤਮਾ ਦੀ ਬੰਦਗੀ ਕਰਦੇ ਹਾਂ। ੪। ੧।

ਨੋਟ :-ਕੀ ਅਸਾਂ ਨਾਮਦੇਵ ਜੀ ਦੇ ਇਹਨਾਂ ਲਫਜ਼ਾਂ ਉੱਤੇ ਇਤਬਾਰ ਕਰਨਾ ਹੈ, ਜਾਂ, ਸੁਆਰਥੀ ਲੋਕਾਂ ਦੀਆਂ ਘੜੀਆਂ ਕਹਾਣੀਆਂ ਉੱਤੇ ?

ਗੁਜਰੀ ਘਰੁ ੧ ॥ ਮਲੈ ਨ ਲਾਛੈ, ਪਾਰਮਲੋ, ਪਰਮਲੀਓ ਬੈਠੋ ਰੀ ਆਈ ॥ ਆਵਤ ਕਿਨੈ ਨਾ ਪੇਖਿਓ, ਕਵਨੈ ਜਾਣੈ, ਰੀ ਬਾਈ ॥ ੧ ॥ ਕਉਣੁ ਕਹੈ, ਕਿਨਿ ਬੁਝੀਐ, ਰਮਈਆ ਆਕੁਲੁ, ਰੀ ਬਾਈ ॥ ੧ ॥ ਰਹਾਉ ॥ ਜਿਉ ਆਕਾਸੈ ਪੰਖੀਅਲੋ, ਖੋਜੁ ਨਿਰਖਿਓ ਨ ਜਾਈ ॥ ਜਿਉ ਜਲ ਮਾਝੈ ਮਾਛਲੋ, ਮਾਰਗੁ ਪੇਖਣੋ ਨ ਜਾਈ ॥ ੨ ॥ ਜਿਉ ਆਕਾਸੈ ਘੜੁਅਲੋ ਮ੍ਰਿਗੁ ਤ੍ਰਿਸਨਾ ਭਰਿਆ ॥ ਨਾਮੇ ਚੇ ਸੁਆਮੀ ਬੀਠਲੋ, ਜਿਨਿ ਤੀਨੈ ਜਰਿਆ ॥੩॥੨॥ [ਪੰਨਾ ਪ੨੫]

ਪਦ ਅਰਥ :-ਮਲੈ-ਮਲ ਦਾ, ਮੈਲ ਦਾ। ਲਾਛੈ-ਲਾਂਛਨ, ਦਾਗ, ਨਿਸ਼ਾਨ। ਪਾਰਮਲੋ-ਪਾਰ ਮਲ, ਮਲ-ਰਹਿਤ। ਪਰਮਲੀਓ-[Skt. ਪਰਿਮਲ, ਪਰਿਮਲ] ਸੁਗੰਥੀ। ਰੀ-ਹੇ ਭੈਣ ! ਕਵਨੈ-ਕਵਨ, ਕੌਣ ? ਰੀ ਬਾਈ-ਹੇ ਭੈਣ ! ੧।

ਕਹੈ-ਬਿਆਨ ਕਰ ਸਕਦਾ ਹੈ। ਕਿਨਿ-ਕਿਸ ਨੇ ? ਰਮਈਆ-ਸੋਹਣਾ ਰਾਮ। ਆਕੁਲੁ-[Skt. ਅ:ਸਮਨਾਤ੍ ਕੁਲੰ ਯਸ੍ਯ; ਜਿਸ ਦੀ ਕੁਲ ਚਾਰ ਚੁਫੇਰੇ ਹੈ] ਜੋ ਹਰ ਥਾਂ ਮੌਜੂਦ ਹੈ, ਸਰਬ-ਵਿਆਪਕ। ਰਹਾਉ।

ਨਿਰਖਿਓ ਨ ਜਾਈ-ਵੇਖਿਆ ਨਹੀਂ ਜਾ ਸਕਦਾ। ਮਾਝੈ-ਵਿੱਚ। ਮਾਰਗੁ-ਰਸਤਾ। ੨।

ਆਕਾਸੈ-ਆਕਾਸ ਵਿਚ, [Skt. ਆਕਾਸ਼-Free space, place in general] ਖੁਲ੍ਹੇ ਥਾਂ, ਮੈਦਾਨ ਵਿਚ। ਘੜੁਅਲੋ-ਪਾਣੀ ਦਾ ਘੜਾ, (ਭਾਵ, ਪਾਣੀ)। ਮ੍ਰਿਗੁ ਤ੍ਰਿਸਨਾ-ਠਗ-ਨੀਰਾ, ਉਹ ਪਾਣੀ ਜੋ ਤਿਹਾਏ ਹਰਨ ਨੂੰ ਰੇਤਲੇ ਥਾਂ ਤੇ ਜਾਪਦਾ ਹੈ [ਮ੍ਰਿਗ-ਹਰਨ। ਤ੍ਰਿਸਨਾ-ਪਿਆਸ]। ਮ੍ਰਿਗੁ ਤ੍ਰਿਸਨਾ ਘੜੁਅਲੋ-ਤਿਹਾਏ ਹਰਨ ਦਾ ਪਾਣੀ, ਮ੍ਰਿਗਤ੍ਰਿਸਨਾ ਦਾ ਜਲ। ਚੇ-ਦੇ। ਬੀਠਲੋ-[Skt. ਵਿਠਲ-ਕਿ+स्थल ਪਰੇ ਖਲੋਤਾ ਹੋਇਆ] ਮਾਇਆ ਤੋਂ ਨਿਰਾਲਾ, ਨਿਰਲੇਪ ਪ੍ਰਭੂ। ਜਿਨਿ-ਜਿਸ(ਬੀਠਲ) ਨੇ। ਤੀਨੈ-ਤਿੰਨੇ ਤਾਪ। ਜਰਿਆ-ਸਾੜ ਦਿੱਤੇ ਹਨ। ੩।

ਅਰਥ :-ਹੇ ਭੈਣ ! ਮੇਰਾ ਸੋਹਣਾ ਰਾਮ ਹਰ ਥਾਂ ਵਿਆਪਕ ਹੈ, ਪਰ ਕੋਈ ਜੀਵ ਭੀ (ਉਸ ਦਾ ਮੁਕੰਮਲ ਸਰੂਪ) ਬਿਆਨ ਨਹੀਂ ਕਰ ਸਕਦਾ, ਕਿਸੇ ਨੇ ਭੀ (ਉਸ ਦੇ ਮੁਕੰਮਲ ਸਰੂਪ ਨੂੰ) ਨਹੀਂ ਸਮਝਿਆ। ੧। ਰਹਾਉ।

ਹੇ ਭੈਣ ! ਉਸ ਸੋਹਣੇ ਰਾਮ ਨੂੰ ਮੈਲ ਦਾ ਦਾਗ ਤੱਕ ਨਹੀਂ ਹੈ, ਉਹ ਮੈਲ ਤੋਂ ਪਰੇ

ਹੈ, ਉਹ ਰਾਮ ਤਾਂ ਸੁਗੰਧੀ (ਵਾਂਗ) ਸਭ ਜੀਵਾਂ ਵਿਚ ਆ ਕੇ ਵੱਸਦਾ ਹੈ, (ਭਾਵ, ਜਿਵੇਂ ਸੁਗੰਧੀ ਫੁੱਲਾਂ ਵਿਚ ਹੈ)। ਹੇ ਭੈਣ ! ਉਸ ਸੋਹਣੇ ਰਾਮ ਨੂੰ ਕਦੇ ਕਿਸੇ ਨੇ ਜੰਮਦਾ ਨਹੀਂ ਵੇਖਿਆ, ਕੋਈ ਨਹੀਂ ਜਾਣਦਾ ਕਿ ਉਹ ਕਿਹੋ ਜਿਹਾ ਹੈ। ੧।

ਜਿਵੇਂ ਆਕਾਸ਼ ਵਿਚ ਪੰਛੀ ਉੱਡਦਾ ਹੈ, ਪਰ ਉਸ ਦੇ ਉੱਡਣ ਵਾਲੇ ਰਸਤੇ ਦਾ ਖੁਰਾ-ਖੋਜ ਵੇਖਿਆ ਨਹੀਂ ਜਾ ਸਕਦਾ; ਜਿਵੇਂ ਮੱਛੀ ਪਾਣੀ ਵਿਚ ਤਰਦੀ ਹੈ, ਪਰ (ਜਿਸ ਰਸਤੇ ਤਰਦੀ ਹੈ) ਉਹ ਰਾਹ ਵੇਖਿਆ ਨਹੀਂ ਜਾ ਸਕਦਾ (ਭਾਵ, ਅੱਖਾਂ ਅੱਗੇ ਕਾਇਮ ਨਹੀਂ ਕੀਤਾ ਜਾ ਸਕਦਾ, ਤਿਵੇਂ ਉਸ ਪ੍ਰਭੂ ਦਾ ਮੁਕੰਮਲ ਸਰੂਪ ਬਿਆਨ ਨਹੀਂ ਹੋ ਸਕਦਾ)। ੨।

ਜਿਵੇਂ ਖੁਲ੍ਹੇ ਥਾਂ ਮਿ੍ਰਗ ਤ੍ਰਿਸ਼ਨਾ ਦਾ ਜਲ ਦਿੱਸਦਾ ਹੈ (ਅਗਾਂਹ ਅਗਾਂਹ ਤੁਰੇ ਜਾਈਏ, ਪਰ ਉਸ ਦਾ ਟਿਕਾਣਾ ਲੱਭਦਾ ਨਹੀਂ, ਇਸੇ ਤਰ੍ਹਾਂ ਪ੍ਰਭੂ ਦਾ ਖਾਸ ਟਿਕਾਣਾ ਨਹੀਂ ਲੱਭਦਾ ; ਉਂਵ) ਨਾਮਦੇਵ ਦੇ ਖਸਮ ਬੀਠਲ ਜੀ ਐਸੇ ਹਨ ਜਿਸ ਨੇ ਮੇਰੇ ਤਿੰਨੋਂ ਤਾਪ ਸਾੜ ਦਿੱਤੇ ਹਨ। ੩। ੨।

ਨੋਟ :- ਨਾਮਦੇਵ ਜੀ ਦੀ ਬਾਣੀ ਵਿਚ ਨਿਰਾ 'ਬੀਠਲ' ਲਫਜ਼ ਵੇਖ ਕੇ ਇਹ ਫਰਜ਼ ਕਰ ਲੈਣਾ ਭਾਰੀ ਭੁੱਲ ਹੈ ਕਿ ਭਗਤ ਜੀ ਕਿਸੇ ਮੂਰਤੀ ਦੇ ਉਪਾਸ਼ਕ ਸਨ। ਉਹਨਾਂ ਨੇ ਆਪਣੇ 'ਬੀਠਲ' ਦਾ ਜੋ ਸਰੂਪ ਇੱਥੇ ਬਿਆਨ ਕੀਤਾ ਹੈ, ਕੀ ਉਹ ਕਿਸੇ ਮੂਰਤੀ ਦਾ ਹੈ ਜਾਂ ਸਰਬ-ਵਿਆਪਕ ਪਰਮਾਤਮਾ ਦਾ ? ਫਿਰ, ਲੋਕਾਂ ਦੀ ਘੜੀ ਹੋਈ ਕਹਾਣੀ ਕਿਉਂ ਇਸ ਬਾਣੀ ਨਾਲੋਂ ਵਧੀਕ ਇਤਬਾਰ-ਜੋਗ ਹੈ ?

ਸ਼ਬਦ ਦਾ ਭਾਵ :- ਪਰਮਾਤਮਾ ਸਰਬ-ਵਿਆਪਕ ਹੈ, ਅਕੱਥ ਹੈ। ਉਸ ਦਾ ਖਾਸ ਟਿਕਾਣਾ ਲੱਭ ਨਹੀਂ ਸਕਦਾ।

---o---

੧ ਓ ਸਤਿਗੁਰ ਪ੍ਰਸਾਦਿ ॥

ਗੁਜਰੀ ਸ੍ਰੀ ਰਵਿਦਾਸ ਜੀ ਕੇ ਪਦੇ ਘਰੁ ੩

ਦੂਧੁ ਤ ਬਛਰੈ ਥਨਹੁ ਬਿਟਾਰਿਓ ॥ ਫੂਲੁ ਭਵਰਿ, ਜਲੁ ਮੀਨਿ ਬਿਗਾਰਿਓ ॥ ੧ ॥ ਮਾਈ ਗੋਬਿੰਦ ਪੂਜਾ ਕਹਾ ਲੈ ਚਰਾਵਉ ॥ ਅਵਰੁ ਨ ਫੂਲੁ, ਅਨੁਪੁ ਨਾ ਪਾਵਉ ॥ ੧ ॥ ਰਹਾਉ ॥ ਮੈਲਾਗਰ ਬੇਰੇ ਹੈ ਭੁਇਅੰਗਾ ॥ ਬਿਖੁ ਅੰਮ੍ਰਿਤੁ ਬਸਹਿ ਇਕ ਸੰਗਾ ॥੨॥ ਧੂਪ ਦੀਪ ਨਈਬੇਦਹਿ ਬਾਸਾ ॥ ਕੈਸੇ ਪੂਜ ਕਰਹਿ ਤੇਰੀ ਦਾਸਾ ॥ ੩ ॥ ਤਨੁ ਮਨੁ ਅਰਪਉ ਪੂਜ ਚਰਾਵਉ ॥

ਗੁਰ ਪਰਸਾਦਿ ਨਿਰੰਜਨੁ ਪਾਵਉ ॥ ੪ ॥ ਪੂਜਾ ਅਰਚਾ ਆਹਿ ਨਾ ਤੋਰੀ ॥
ਕਹਿ ਰਵਿਦਾਸ ਕਵਨ ਗਤਿ ਮੋਰੀ ॥੫॥੧॥ [ਪੰਨਾ ੫੨੫]

ਪਦ ਅਰਥ :- ਬਛਰੈ-ਵੱਛੇ ਨੇ । ਬਨਹੁ-ਬਣਾਂ ਤੋਂ (ਹੀ) । ਬਿਟਾਰਿਓ-ਜੂਠਾ
ਕਰ ਦਿੱਤਾ । ਭਵਰਿ-ਭਵਰ ਨੇ । ਮੀਨਿ-ਮੀਨ ਨੇ, ਮੱਛੀ ਨੇ । ੧ ।

ਮਾਈ-ਹੇ ਮਾਂ ! ਕਹਾ-ਕਿਥੋਂ ? ਲੈ-ਲੈ ਕੇ । ਚਰਾਵਉ-ਮੈਂ ਭੇਟਾ ਕਰਾਂ ।
ਅਨੁਪੁ-[ਅਨ+ਉਪੁ] ਜਿਸ ਵਰਗਾ ਹੋਰ ਕੋਈ ਨਹੀਂ, ਸੁੰਦਰ । ਨ ਪਾਵਉ-ਮੈਂ ਹਾਸਲ
ਨਹੀਂ ਕਰ ਸਕਾਂਗਾ । ੧। ਰਹਾਉ ।

ਮੈਲਾਗਰ-[ਮਲਯ+ਅਗਰ] ਮਲਯ ਪਰਬਤ ਉੱਤੇ ਉੱਗੇ ਹੋਏ ਚੰਦਨ ਦੇ
ਬੂਟੇ । ਬੇਰੇ-ਵੇੜੇ ਹੋਏ, ਲਪੇਟੇ ਹੋਏ । ਭੁਇਅੰਗਾ-ਸੱਪ । ਬਿਖੁ-ਜ਼ਹਿਰ । ਇਕ ਸੰਗਾ-
ਇਕੱਠੇ । ੨।

ਦੀਪ-ਦੀਵਾ । ਨਈਬੇਦ-[ਸੰ: ਨੈਕੇਬ An offering of eatables pres-
ented to a deity or idol] ਕਿਸੇ ਬੁੱਤ ਜਾਂ ਦੇਵੀ ਦੇਵਤੇ ਅੱਗੇ ਖਾਣ ਵਾਲੀਆਂ
ਚੀਜ਼ਾਂ ਦੀ ਭੇਟਾ । ਬਾਸਾ-ਬਾਸਨਾ, ਸੁਗੰਧੀ । ੩।

ਅਰਪਉ-ਅਰਪਉਂ, ਮੈਂ ਅਰਪ ਦਿਆਂ, ਮੈਂ ਭੇਟਾ ਕਰਾਂ । ਚਰਾਵਉ-ਭੇਟਾ
ਕਰਾਂ । ੪।

ਅਰਚਾ-ਮੂਰਤੀ ਆਦਿਕ ਦੀ ਪੂਜਾ, ਮੂਰਤੀ ਆਦਿਕ ਅੱਗੇ ਸਿਰ ਨਿਵਾਉਣਾ,
ਮੂਰਤੀ ਨੂੰ ਸਿੰਗਾਰਨਾ । ਆਹਿ ਨ-ਨਹੀਂ ਹੋ ਸਕੀ । ਕਹਿ-ਕਹੈ, ਆਖਦਾ ਹੈ । ਕਵਨ
ਗਤਿ-ਕੀਹ ਹਾਲ ? । ੫।

ਅਰਥ :- ਦੁੱਧ ਤਾਂ ਬਣਾਂ ਤੋਂ ਹੀ ਵੱਛੇ ਨੇ ਜੂਠਾ ਕਰ ਦਿੱਤਾ; ਫੁੱਲ ਭੋਰੇ ਨੇ (ਸੁੰਘ
ਕੇ) ਤੇ ਪਾਣੀ ਮੱਛੀ ਨੇ ਖ਼ਰਾਬ ਕਰ ਦਿੱਤਾ (ਸੋ, ਦੁੱਧ ਫੁੱਲ ਪਾਣੀ ਇਹ ਤਿੰਨੇ ਹੀ ਜੂਠੇ
ਹੋ ਜਾਣ ਕਰਕੇ ਪ੍ਰਭੂ ਅੱਗੇ ਭੇਟ ਕਰਨ ਜੋਗੇ ਨਾਂਹ ਰਹਿ ਗਏ) । ੧।

ਹੇ ਮਾਂ ! ਗੋਬਿੰਦ ਦੀ ਪੂਜਾ ਕਰਨ ਲਈ ਮੈਂ ਕਿਥੋਂ ਕੋਈ ਚੀਜ਼ ਲੈ ਕੇ ਭੇਟ ਕਰਾਂ?
ਕੋਈ ਹੋਰ (ਸੁੱਚਾ) ਫੁੱਲ (ਆਦਿਕ ਮਿਲ) ਨਹੀਂ (ਸਕਦਾ) । ਕੀ ਮੈਂ (ਇਸ ਘਾਟ
ਕਰ ਕੇ) ਉਸ ਸੋਹਣੇ ਪ੍ਰਭੂ ਨੂੰ ਪ੍ਰਾਪਤ ਨਹੀਂ ਕਰ ਸਕਾਂਗਾ ? । ੧। ਰਹਾਉ ।

ਚੰਦਨ ਦੇ ਬੂਟਿਆਂ ਨੂੰ ਸੱਪ ਚੰਬੜੇ ਹੋਏ ਹਨ (ਤੇ ਉਹਨਾਂ ਨੇ ਚੰਦਨ ਨੂੰ ਜੂਠਾ ਕਰ
ਦਿੱਤਾ ਹੈ), ਜ਼ਹਿਰ ਤੇ ਅੰਮ੍ਰਿਤ (ਭੀ ਸਮੁੰਦਰ ਵਿਚ) ਇਕੱਠੇ ਹੀ ਵੱਸਦੇ ਹਨ । ੨।

ਸੁਗੰਧੀ ਆ ਜਾਣ ਕਰ ਕੇ ਧੂਪ ਦੀਪ ਤੇ ਨੈਵੇਦ ਭੀ (ਜੂਠੇ ਹੋ ਜਾਂਦੇ ਹਨ), (ਫਿਰ ਹੇ
ਪ੍ਰਭੂ ! ਜੇ ਤੇਰੀ ਪੂਜਾ ਇਹਨਾਂ ਚੀਜ਼ਾਂ ਨਾਲ ਹੀ ਹੋ ਸਕਦੀ ਹੋਵੇ, ਤਾਂ ਇਹ ਜੂਠੀਆਂ
ਚੀਜ਼ਾਂ ਤੇਰੇ ਅੱਗੇ ਰੱਖ ਕੇ) ਤੇਰੇ ਭਗਤ ਕਿਸ ਤਰ੍ਹਾਂ ਤੇਰੀ ਪੂਜਾ ਕਰਨ ? । ੩।

(ਹੇ ਪ੍ਰਭੂ!) ਮੈਂ ਆਪਣਾ ਤਨ ਤੇ ਮਨ ਅਰਪਣ ਕਰਦਾ ਹਾਂ, ਤੇਰੀ ਪੂਜਾ ਵਜੋਂ ਭੇਟ ਕਰਦਾ ਹਾਂ; (ਇਸੇ ਭੇਟਾ ਨਾਲ ਹੀ) ਸਤਿਗੁਰ ਦੀ ਮਿਹਰ ਦੀ ਬਰਕਤਿ ਨਾਲ ਤੈਨੂੰ ਮਾਇਆ-ਰਹਿਤ ਨੂੰ ਲੱਭ ਸਕਦਾ ਹਾਂ ।੪।

ਰਵਿਦਾਸ ਆਖਦਾ ਹੈ—(ਹੇ ਪ੍ਰਭੂ ! ਜੇ ਸੁੱਚੇ ਦੁੱਧ, ਫੁੱਲ, ਧੂਪ, ਚੰਦਨ ਤੇ ਨੈਵੇਦ ਆਦਿਕ ਦੀ ਭੇਟਾ ਨਾਲ ਹੀ ਤੇਰੀ ਪੂਜਾ ਹੋ ਸਕਦੀ ਤਾਂ ਕਿਤੇ ਭੀ ਇਹ ਸ਼ੈਆਂ ਸੁੱਚੀਆਂ ਨਾਂਹ ਮਿਲਣ ਕਰ ਕੇ) ਮੈਥੋਂ ਤੇਰੀ ਪੂਜਾ ਤੇ ਤੇਰੀ ਭਗਤੀ ਹੋ ਹੀ ਨਾਂਹ ਸਕਦੀ, ਤਾਂ ਫਿਰ (ਹੇ ਪ੍ਰਭੂ !) ਮੇਰਾ ਕੀਹ ਹਾਲ ਹੁੰਦਾ ? ।੫।੧।

ਭਾਵ :—ਲੋਕ ਦੇਵੀ ਦੇਵਤਿਆਂ ਦੀਆਂ ਮੂਰਤੀਆਂ ਨੂੰ ਆਪਣੇ ਵੱਲੋਂ ਸੁੱਚੇ ਜਲ, ਫੁੱਲ ਤੇ ਦੁੱਧ ਆਦਿਕ ਨਾਲ ਪ੍ਰਸੰਨ ਕਰਨ ਦੇ ਜਤਨ ਕਰਦੇ ਹਨ ; ਪਰ ਇਹ ਚੀਜ਼ਾਂ ਤਾਂ ਪਹਿਲਾਂ ਹੀ ਜੂਠੀਆਂ ਹੋ ਜਾਂਦੀਆਂ ਹਨ । ਪਰਮਾਤਮਾ ਅਜਿਹੀਆਂ ਚੀਜ਼ਾਂ ਦੀ ਭੇਟਾ ਨਾਲ ਖੁਸ਼ ਨਹੀਂ ਹੁੰਦਾ । ਉਹ ਤਾਂ ਤਨ ਮਨ ਦੀ ਭੇਟ ਮੰਗਦਾ ਹੈ ।

—o—

ੴ ਸਤਿਗੁਰ ਪ੍ਰਸਾਦਿ ॥

ਗੁਜਰੀ ਸੀ ਤ੍ਰਿਲੋਚਨ ਜੀਉ ਕੇ ਪਦੇ ਘਰੁ ੧

ਅੰਤਰੁ ਮਲਿ, ਨਿਰਮਲੁ ਨਹੀ ਕੀਨਾ, ਬਾਹਰਿ ਭੇਖ ਉਦਾਸੀ ॥
ਹਿਰਦੈ ਕਮਲੁ ਘਟਿ ਬ੍ਰਹਮੁ ਨ ਚੀਨਾ, ਕਾਹੇ ਭਇਆ ਸੰਨਿਆਸੀ ॥ ੧ ॥
ਭਰਮੇ ਭੂਲੀ ਹੈ ਜੈ ਚੰਦਾ ॥ ਨਹੀ ਨਹੀ ਚੀਨਿਆ ਪਰਮਾਨੰਦਾ ॥ ੧ ॥
ਰਹਾਉ ॥ ਘਰਿ ਘਰਿ ਖਾਇਆ, ਪਿੰਡੁ ਬਧਾਇਆ, ਖਿੰਬਾ ਮੁੰਦਾ ਮਾਇਆ ॥

ਭੂਮਿ ਮਸਾਣ ਕੀ ਭਸਮ ਲਗਾਈ, ਗੁਰ ਬਿਨੁ ਤਤੁ ਨ ਪਾਇਆ ॥ ੨ ॥
ਕਾਇ ਜਪਹੁ ਰੇ, ਕਾਇ ਤਪਹੁ ਰੇ, ਕਾਇ ਬਿਲੋਵਹੁ ਪਾਣੀ ॥ ਲਖ ਚਉਰਾ-
ਸੀਹ ਜਿਨਿ ਉਪਾਈ, ਸੇ ਸਿਮਰਹੁ ਨਿਰਬਾਣੀ ॥ ੩ ॥ ਕਾਇ ਕਮੰਡਲੁ
ਕਾਪੜੀਆ ਰੇ, ਅਠਸਠਿ ਕਾਇ ਫਿਰਾਹੀ ॥ ਬਦਤਿ ਤ੍ਰਿਲੋਚਨੁ ਸੁਨੁ ਰੇ
ਪ੍ਰਾਣੀ, ਕਣ ਬਿਨੁ ਗਾਹੁ ਕਿ ਪਾਹੀ ॥ ੪ ॥ ੧ ॥ [ਪੰਨਾ ਪ੨੫]

ਪਦ ਅਰਥ :—ਅੰਤਰੁ—ਅੰਦਰਲਾ (ਮਨ) [ਲਫਜ਼ ‘ਅੰਤਰੁ’ ਅਤੇ ‘ਅੰਤਰਿ’ ਦਾ ਫਰਕ ਸਮਝਣ ਲਈ ਵੇਖੋ ‘ਗੁਰਬਾਣੀ ਵਿਆਕਰਣ’] । ਮਲਿ—ਮਲ ਵਾਲਾ, ਮਲੀਨ [ਨੋਟ : ਲਫਜ਼ ‘ਮਲੁ’ ਵਿਆਕਰਣ ਅਨੁਸਾਰ ‘ਨਾਂਵ’ ਹੈ, ਇਸ ਤੋਂ ਲਫਜ਼ ‘ਮਲਿ’ ਵਿਸ਼ੇਸ਼ਣ] ਹੈ । ਕੀਨਾ—ਕੀਤਾ । ਭੇਖ—ਧਾਰਮਿਕ ਲਿਬਾਸ । ਉਦਾਸੀ—ਵਿਰਕਤ, ਜਗਤ

ਵਲੋਂ ਉਪਰਾਮ । ਹਿਰਦੈ ਕਮਲ ਨ ਚੀਨ੍ਹ—ਹਿਰਦੇ ਦਾ ਕਉਲ-ਫੁੱਲ ਨਹੀਂ ਪਛਾਣਿਆ ।
ਘਟਿ ਘਟ ਵਿਚ, ਹਿਰਦੇ ਵਿਚ । ੧ ।

ਰੇ—ਰੇਭਾਈ ! ਨਹੀਂ ਨਹੀਂ—ਬਿਲਕੁਲ ਨਹੀਂ । ਚੀਨ੍ਹਿਆ—ਪਛਾਣਿਆ । ਪਰਮਾਨੰਦ-
ਸਭ ਤੋਂ ਸ੍ਰੇਸ਼ਟ ਆਨੰਦ ਦੇ ਮਾਲਕ ਪ੍ਰਭੂ ਨੂੰ । ੧ । ਰਹਾਉ ।

ਘਰਿ ਘਰਿ—ਹਰੇਕ ਘਰ ਵਿਚ, ਹਰੇਕ ਘਰ ਤੋਂ, ਘਰ ਘਰ ਤੋਂ । ਪਿੰਡੁ—ਸਰੀਰ ।
ਬਥਾਇਆ—ਮੌਤਾ ਕਰ ਲਿਆ । ਖਿੰਬਾ—ਗੋਦੜੀ । ਮਸਾਣ ਭੂਮਿ—ਉਹ ਧਰਤੀ ਜਿਥੇ
ਮੁਰਦੇ ਸਾੜੀਦੇ ਹਨ । ਭਸਮ—ਸੁਆਹ । ਤਤੁ—ਅਸਲੀਅਤ । ੨ ।

ਕਾਇ—ਕਾਹਦੇ ਲਈ ? ਜਪਹੁ—ਜਪ ਕਰਦੇ ਹੋ । ਰੇ—ਹੇ ਭਾਈ ! ਬਿਲੋਵਹੁ—ਰਿੜ-
ਕਦੇ ਹੋ । ਜਿਨਿ—ਜਿਸ (ਪ੍ਰਭੂ) ਨੇ । ਨਿਰਬਾਣੀ—ਵਾਸ਼ਨਾ-ਰਹਿਤ ਪ੍ਰਭੂ । ੩ ।

ਕਮੰਡਲੁ—[ਸੰ: ਕਸਠਲ] ਮਿੱਟੀ ਜਾਂ ਲੱਕੜ ਦਾ ਪਿਆਲਾ ਆਦਿਕ ਜੋ ਸਾਧੂ
ਲੋਕ ਪਾਣੀ ਪੀਣ ਲਈ ਪਾਸ ਰੱਖਦੇ ਹਨ, ਖੱਪਰ । ਕਾਪੜੀਆ—ਟਾਕੀਆਂ ਦੀ ਬਣੀ
ਹੋਈ ਗੋਦੜੀ ਪਹਿਨਣ ਵਾਲਾ । ਕਣ—ਅੰਨ ਦੇ ਦਾਣੇ । ਰੇ—ਹੇ ਭਾਈ ! ਹੇ ਜੈ ਚੰਦ !
ਅਠਸਠਿ—ਅਠਾਹਠ ਤੀਰਥ । ਬਦਤਿ—ਆਖਦਾ ਹੈ । ਕਣ—ਦਾਣੇ । ਕਿ—ਕਾਹਦੇ
ਲਈ ? ੪ ।

ਅਰਥ :-ਜੇ (ਕਿਸੇ ਮਨੁੱਖ ਨੇ) ਅੰਦਰਲਾ ਮਲੀਨ (ਮਨ) ਸਾਫ ਨਹੀਂ ਕੀਤਾ,
ਪਰ ਬਾਹਰ (ਸਰੀਰ ਉਤੇ) ਸਾਧੂਆਂ ਵਾਲਾ ਬਾਣਾ ਪਾਇਆ ਹੋਇਆ ਹੈ, ਜੇ ਉਸ ਨੇ
ਆਪਣੇ ਹਿਰਦੇ-ਰੂਪ ਕਉਲ ਨੂੰ ਨਹੀਂ ਪਰਖਿਆ, ਜੇ ਉਸ ਨੇ ਆਪਣੇ ਅੰਦਰ ਪਰਮਾਤਮਾ
ਨਹੀਂ ਵੇਖਿਆ, ਤਾਂ ਸੰਨਿਆਸ ਧਾਰਨ ਕਰਨ ਦਾ ਕੋਈ ਲਾਭ ਨਹੀਂ । ੧ ।

ਹੇ ਜੈ ਚੰਦ ! ਸਾਰੀ ਲੋਕਾਈ (ਇਸੇ ਭੁਲੇਖੇ ਵਿਚ) ਭੁੱਲੀ ਪਈ ਹੈ (ਕਿ ਨਿਰਾ
ਫਕੀਰੀ ਭੇਖ ਧਾਰਿਆਂ ਪਰਮਾਤਮਾ ਮਿਲ ਪੈਂਦਾ ਹੈ, ਪਰ ਇਹ ਗਲਤ ਹੈ, ਇਸ ਤਰ੍ਹਾਂ)
ਪਰਮਾਨੰਦ ਪ੍ਰਭੂ ਦੀ ਸੋਝੀ ਕਦੇ ਭੀ ਨਹੀਂ ਪੈਂਦੀ । ੧ । ਰਹਾਉ ।

(ਜਿਸ ਮਨੁੱਖ ਨੇ) ਘਰ ਘਰ ਤੋਂ (ਮੰਗ ਕੇ ਟੁੱਕਰ) ਖਾ ਲਿਆ, (ਆਪਣੇ)
ਸਰੀਰ ਨੂੰ ਚੰਗਾ ਪਾਲ ਲਿਆ, ਗੋਦੜੀ ਪਹਿਨ ਲਈ, ਮੂੰਦ੍ਰਾਂ ਭੀ ਪਾ ਲਈਆਂ, (ਪਰ
ਸਭ ਕੁਝ) ਮਾਇਆ ਦੀ ਖ਼ਾਤਰ ਹੀ (ਕੀਤਾ), ਮਸਾਣਾਂ ਦੀ ਧਰਤੀ ਦੀ ਸੁਆਹ ਭੀ
(ਪਿੰਡ) ਮਲ ਲਈ, ਪਰ ਜੇ ਉਹ ਗੁਰੂ ਦੇ ਰਾਹ ਤੇ ਨਹੀਂ ਤੁਰਿਆ ਤਾਂ ਇਸ ਤਰ੍ਹਾਂ ਤੱਤ
ਦੀ ਪ੍ਰਾਪਤੀ ਨਹੀਂ ਹੁੰਦੀ । ੨ ।

(ਹੇ ਭਾਈ !) ਕਿਉਂ (ਗਿਣੇ ਮਿਥੇ) ਜਪ ਕਰਦੇ ਹੋ ? ਕਿਉਂ ਤਪ ਸਾਧਦੇ ਹੋ ?
ਕਾਹਦੇ ਲਈ ਪਾਣੀ ਰਿੜਕਦੇ ਹੋ ? (ਹਠ ਨਾਲ ਕੀਤੇ ਹੋਏ ਇਹ ਸਾਧਨ ਤਾਂ ਪਾਣੀ
ਰਿੜਕਣ ਸਮਾਨ ਹਨ); ਉਸ ਵਾਸ਼ਨਾ-ਰਹਿਤ ਪ੍ਰਭੂ ਨੂੰ (ਹਰ ਵੇਲੇ) ਯਾਦ ਕਰੋ, ਜਿਸ
ਨੇ ਚੌਰਾਸੀ ਲੱਖ (ਜੋਨਿ ਵਾਲੀ ਸ੍ਰਿਸ਼ਟੀ) ਪੈਦਾ ਕੀਤੀ ਹੈ । ੩ ।

ਹੇ ਕਾਪੜੀਏ ! (ਹੱਥ ਵਿਚ) ਖੱਪਰ ਫੜਨ ਦਾ ਕੋਈ ਲਾਭ ਨਹੀਂ । ਅਠਾਹਠ ਤੀਰਥਾਂ ਤੇ ਭਟਕਣ ਦਾ ਭੀ ਕੋਈ ਲਾਭ ਨਹੀਂ । ਤ੍ਰਿਲੋਚਨ ਆਖਦਾ ਹੈ—ਹੇ ਬੰਦੇ ! ਸੁਣ ; ਜੇ (ਭਰੀਆਂ ਵਿਚ) ਅੰਨ ਦੇ ਦਾਣੇ ਨਹੀਂ, ਤਾਂ ਗਾਹ ਪਾਣ ਦਾ ਕੋਈ ਲਾਭ ਨਹੀਂ । ੪ । ੧ ।

ਗੁਜਰੀ ॥ ਅੰਤਿ ਕਾਲਿ ਜੋ ਲਛਮੀ ਸਿਮਰੈ, ਐਸੀ ਚਿੰਤਾ ਮਹਿ ਜੇ ਮਰੈ ॥ ਸਰਪ ਜੋਨਿ ਵਲਿ ਵਲਿ ਅਉਤਰੈ ॥ ੧ ॥ ਅਰੀ ਬਾਈ, ਗੋਬਿਦ ਨਾਮੁ ਮਤਿ ਬੀਸਰੈ ॥ ਰਹਾਉ ॥ ਅੰਤਿ ਕਾਲਿ ਜੋ ਇਸਤ੍ਰੀ ਸਿਮਰੈ, ਐਸੀ ਚਿੰਤਾ ਮਹਿ ਜੇ ਮਰੈ ॥ ਬੇਸਵਾ ਜੋਨਿ ਵਲਿ ਵਲਿ ਅਉਤਰੈ ॥ ੨ ॥ ਅੰਤਿ ਕਾਲਿ ਜੋ ਲੜਕੈ ਸਿਮਰੈ, ਐਸੀ ਚਿੰਤਾ ਮਹਿ ਜੇ ਮਰੈ ॥ ਸੂਕਰ ਜੋਨਿ ਵਲਿ ਵਲਿ ਅਉਤਰੈ ॥ ੩ ॥ ਅੰਤਿ ਕਾਲਿ ਜੋ ਮੰਦਰ ਸਿਮਰੈ, ਐਸੀ ਚਿੰਤਾ ਮਹਿ ਜੇ ਮਰੈ ॥ ਪ੍ਰੇਤ ਜੋਨਿ ਵਲਿ ਵਲਿ ਅਉਤਰੈ ॥ ੪ ॥ ਅੰਤਿ ਕਾਲਿ ਨਾਰਾਇਣੁ ਸਿਮਰੈ, ਐਸੀ ਚਿੰਤਾ ਮਹਿ ਜੇ ਮਰੈ ॥ ਬਦਤਿ ਤਿਲੋਚਨੁ, ਤੇ ਨਰ ਮੁਕਤਾ, ਪੀਤੰਬਰੁ ਵਾ ਕੇ ਰਿਦੈ ਬਸੈ ॥ ੫ ॥ ੨ ॥ [ਪੰਨਾ ਪ੨੬]

ਪਦ ਅਰਥ :- ਅੰਤਿ ਕਾਲਿ—ਅੰਤ ਦੇ ਵੇਲੇ, ਮਰਨ ਸਮੇਂ । ਲਛਮੀ—ਮਾਇਆ, ਧਨ । ਸਿਮਰੈ—ਚੇਤੇ ਕਰਦਾ ਹੈ । ਵਲਿ ਵਲਿ—ਮੁੜ ਮੁੜ । ਅਉਤਰੈ—ਜੰਮਦਾ ਹੈ । ੧ । ਅਰੀ ਬਾਈ—ਹੇ ਭੈਣ ! ਮਤਿ—ਮਤਾਂ, ਨਾਂਹ । ਰਹਾਉ ।

ਸੂਕਰ—ਸੂਰ । ੩ ।

ਬਦਤਿ—ਆਖਦਾ ਹੈ । ਮੁਕਤਾ—ਮਾਇਆ ਦੇ ਬੰਧਨਾਂ ਤੋਂ ਆਜ਼ਾਦ । ਪੀਤੰਬਰੁ—(ਪੀਤ+ਅੰਬਰ) ਪੀਲੇ ਕੱਪੜਿਆਂ ਵਾਲਾ ਕ੍ਰਿਸ਼ਨ, ਪਰਮਾਤਮਾ । ਵਾ ਕੇ—ਉਸ ਦੇ । ੫ ।

ਅਰਥ :- ਹੇ ਭੈਣ ! (ਮੇਰੇ ਲਈ ਅਰਦਾਸ ਕਰ) ਮੈਨੂੰ ਕਦੇ ਪਰਮਾਤਮਾ ਦਾ ਨਾਮ ਨਾਂਹ ਭੁੱਲੇ (ਤਾਂ ਜੁ ਅੰਤ ਵੇਲੇ ਭੀ ਉਹ ਪਰਮਾਤਮਾ ਹੀ ਚੇਤੇ ਆਵੇ) । ਰਹਾਉ ।

ਜੋ ਮਨੁੱਖ ਮਰਨ ਵੇਲੇ ਧਨ-ਪਦਾਰਥ ਚੇਤੇ ਕਰਦਾ ਹੈ ਤੇ ਇਸੇ ਸੋਚ ਵਿਚ ਹੀ ਮਰ ਜਾਂਦਾ ਹੈ, ਉਹ ਮੁੜ ਮੁੜ ਸੱਪ ਦੀ ਜੂਨੇ ਪੈਂਦਾ ਹੈ । ੧ ।

ਜੋ ਮਨੁੱਖ ਮਰਨ ਸਮੇਂ (ਆਪਣੀ) ਇਸਤ੍ਰੀ ਨੂੰ ਹੀ ਯਾਦ ਕਰਦਾ ਹੈ ਤੇ ਇਸੇ ਯਾਦ ਵਿਚ ਪ੍ਰਾਣ ਤਿਆਗ ਦੇਂਦਾ ਹੈ, ਉਹ ਮੁੜ ਮੁੜ ਵੇਸਵਾ ਦਾ ਜਨਮ ਲੈਂਦਾ ਹੈ । ੨ ।

ਜੋ ਮਨੁੱਖ ਅੰਤ ਵੇਲੇ (ਆਪਣੇ) ਪੁੱਤ੍ਰਾਂ ਨੂੰ ਹੀ ਯਾਦ ਕਰਦਾ ਹੈ ਤੇ ਪੁੱਤ੍ਰਾਂ ਨੂੰ ਯਾਦ ਕਰਦਾ ਕਰਦਾ ਹੀ ਮਰ ਜਾਂਦਾ ਹੈ, ਉਹ ਸੂਰ ਦੀ ਜੂਨੇ ਮੁੜ ਮੁੜ ਜੰਮਦਾ ਹੈ । ੩ ।

ਜੋ ਮਨੁੱਖ ਅਖੀਰ ਵੇਲੇ (ਆਪਣੇ) ਘਰ ਮਹਲ-ਮਾੜੀਆਂ ਦੇ ਹਾਹੁਕੇ ਲੈਂਦਾ ਹੈ ਤੇ

ਇਹਨਾਂ ਹਾਹੁਕਿਆਂ ਵਿਚ ਸਰੀਰ ਛੱਡ ਜਾਂਦਾ ਹੈ, ਉਹ ਮੁੜ ਮੁੜ ਪ੍ਰੇਤ ਬਣਦਾ ਹੈ। ੪।

ਤਿਲੋਚਨ ਆਖਦਾ ਹੈ—ਜੇ ਮਨੁੱਖ ਅੰਤ ਸਮੇਂ ਪਰਮਾਤਮਾ ਨੂੰ ਯਾਦ ਕਰਦਾ ਹੈ ਤੇ ਇਸ ਯਾਦ ਵਿਚ ਟਿਕਿਆ ਹੋਇਆ ਹੀ ਚੋਲਾ ਤਿਆਗਦਾ ਹੈ, ਉਹ ਮਨੁੱਖ (ਧਨ, ਇਸਤ੍ਰੀ, ਪੁੱਤਰ ਤੇ ਘਰ ਆਦਿਕ ਦੇ ਮੋਹ ਤੋਂ) ਆਜ਼ਾਦ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਪਰਮਾਤਮਾ ਆਪ ਆ ਵੱਸਦਾ ਹੈ। ੫। ੨।

ਭਗਤ-ਬਾਣੀ ਦੇ ਵਿਰੋਧੀ ਸੱਜਣ ਤਿਲੋਚਨ ਜੀ ਦੇ ਇਹਨਾਂ ਦੋਹਾਂ ਸ਼ਬਦਾਂ ਬਾਰੇ ਇਉਂ ਲਿਖਦੇ ਹਨ—“ਗੂਜਰੀ ਰਾਗ ਵਾਲਾ ਸ਼ਬਦ ਕਿਸੇ ਜੈਚੰਦ ਨਾਮੀ ਉਦਾਸੀ ਨਾਲ ਚਰਚਾ ਦਾ ਹੈ। ਰਾਗ ਗੂਜਰੀ ਦੇ ਦੋਵੇਂ ਸ਼ਬਦ ਪੁਰਾਣਕ ਮਤ ਦੇ ਲੇਖਾਂ ਅਨੁਸਾਰ ਕਰਮਾਂ ਪਰ ਵਿਚਾਰ ਹੈ; ਜਿਹਾ ਕਿ ‘ਅੰਤ ਕਾਲਿ ਜੋ ਲਛਮੀ ਸਿਮਰੈ’। ਭਗਤ ਜੀ ਨੇ ਪਤਾ ਨਹੀਂ ਕਿਵੇਂ ਕਿਆਫਾ ਲਾਇਆ ਕਿ ਇਸ ਤਰ੍ਹਾਂ ਕਰਨ ਵਾਲਾ ਇਸ ਜੂਨ ਅੰਦਰ ਜਾਵੇਗਾ। ਕਰਤੇ ਦੀਆਂ ਬਾਤਾਂ ਕਰਤਾ ਹੀ ਜਾਣ ਸਕਦਾ ਹੈ। ਇਸੇ ਰਾਗ ਦਾ ਦੂਜਾ ਸ਼ਬਦ ‘ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ’ ਵਾਲਾ ਹੈ।”

ਇਉਂ ਜਾਪਦਾ ਹੈ ਕਿ ਸਾਡੇ ਵੀਰ ਨੇ ਭਗਤਾਂ ਦੀ ਬਾਣੀ ਦੇ ਵਿਰੁੱਧ ਕੁਝ ਨ ਕੁਝ ਲਿਖਣ ਦੀ ਸਹੁੰ ਖਾਧੀ ਹੋਈ ਹੈ। ਕਈ ਥਾਈਂ ਤਾਂ ਸਾਡੇ ਪਿਆ ਦਿੱਸਦਾ ਹੈ ਕਿ ਵਿਰੋਧੀ ਸੱਜਣ ਨੇ ਸ਼ਬਦਾਂ ਨੂੰ ਗਹੁ ਨਾਲ ਪੜ੍ਹਨ ਦੀ ਖੋਚਲ ਭੀ ਨਹੀਂ ਕੀਤੀ। ਇਥੇ ਹੀ ਵੇਖੋ। ਗੂਜਰੀ ਰਾਗ ਵਿਚ ਤਿਲੋਚਨ ਜੀ ਦਾ ‘ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ’ ਵਾਲਾ ਸ਼ਬਦ ਨਹੀਂ ਹੈ। ਤੇ, ਪਹਿਲਾਂ ਲਿਖਦੇ ਹਨ ਕਿ ਗੂਜਰੀ ਰਾਗ ਦੇ ਦੋਵੇਂ ਸ਼ਬਦ ਕਰਮਾਂ ਪਰ ਵਿਚਾਰ ਹੈ। ਤਿਲੋਚਨ ਜੀ ਦਾ ਪਹਿਲਾ ਸ਼ਬਦ ‘ਅੰਤਰ ਮਲਿ, ਨਿਰਮਲੁ ਨਹੀ ਕੀਨਾ’ ਗਹੁ ਨਾਲ ਪੜ੍ਹ ਕੇ ਵੇਖੋ। ਇਥੇ ਕਰਮਾਂ ਬਾਰੇ ਕੋਈ ਜ਼ਿਕਰ ਨਹੀਂ ਹੈ। ਸਾਰੇ ਸ਼ਬਦ ਵਿਚ ਭੇਖ ਦਾ ਖੰਡਣ ਕੀਤਾ ਹੋਇਆ ਹੈ, ਤੇ ਪਰਮਾਤਮਾ ਨਾਲ ਜਾਣ-ਪਛਾਣ ਪਾਣ ਤੇ ਜੋਰ ਦਿੱਤਾ ਗਿਆ ਹੈ। ਇਹੀ ਆਸ਼ਾ ਗੁਰਮਤਿ ਦਾ ਹੈ। ਪਰ ਸਾਡੇ ਸੱਜਣ ਜੀ ਲਿਖਦੇ ਹਨ ਕਿ “ਭਗਤ ਜੀ ਦੇ ਪੰਜੇ ਸ਼ਬਦ ਗੁਰਮਤਿ ਦੇ ਕਿਸੇ ਭੀ ਆਸ਼ੇ ਦਾ ਪਰਚਾਰ ਨਹੀਂ ਕਰਦੇ।”

ਹੁਣ ਰਹਿ ਗਿਆ ਗੂਜਰੀ ਰਾਗ ਵਿਚ ਭਗਤ ਜੀ ਦਾ ਦੂਜਾ ਸ਼ਬਦ। ਇਸ ਬਾਰੇ ਸਾਡਾ ਵੀਰ ਦੇ ਇਤਰਾਜ਼ ਕਰਦਾ ਹੈ—

(੧) ਇਥੇ ਪੁਰਾਣਕ ਮਤ ਦੇ ਲੇਖਾਂ ਅਨੁਸਾਰ ਕਰਮਾਂ ਤੇ ਵਿਚਾਰ ਹੈ।

(੨) ਭਗਤ ਜੀ ਨੇ ਕਿਵੇਂ ਕਿਆਫਾ ਲਾਇਆ ਕਿ ਇਸ ਤਰ੍ਹਾਂ ਕਰਨ ਵਾਲਾ ਇਸ ਜੂਨ ਵਿਚ ਜਾਵੇਗਾ।

ਇਹ ਗੱਲ ਬੜੀ ਹੀ ਸ਼ਾਦਾ ਜਿਹੀ ਹੈ। ਸ਼ਾਇਦ ਸਾਡੇ ਸੱਜਣ ਨੇ ਧਿਆਨ ਨਹੀਂ

ਦਿੱਤਾ । ਭਗਤ ਤ੍ਰਿਲੋਚਨ ਜੀ ਆਪ ਬ੍ਰਾਹਮਣ ਜਾਤੀ ਦੇ ਸਨ । ਤੇ, ਇਸ ਸ਼ਬਦ ਦੀ ਰਾਹੀਂ ਹਿੰਦੂ ਜਾਤੀ ਦੇ ਭਰਾਵਾਂ ਨੂੰ ਸਿੱਖਿਆ ਦੇ ਰਹੇ ਹਨ। ਹਿੰਦੂਆਂ ਵਿਚ ਹਿੰਦੂ ਧਰਮ ਦੇ ਪੁਰਾਣਾਂ ਸ਼ਾਸਤ੍ਰਾਂ ਵਾਲੇ ਹੀ ਖ਼ਿਆਲ ਕੁਦਰਤੀ ਤੌਰ ਤੇ ਪ੍ਰਚਲਤ ਸਨ । ਜੂਨਾਂ ਵਿਚ ਪੈਣ ਬਾਰੇ ਜੋ ਖ਼ਿਆਲ ਆਮ ਹਿੰਦੂ ਜਨਤਾ ਵਿਚ ਚੱਲੇ ਹੋਏ ਸਨ ਉਹਨਾਂ ਦਾ ਹੀ ਹਵਾਲਾ ਦੇ ਕੇ ਤ੍ਰਿਲੋਚਨ ਜੀ ਸਮਝਾ ਰਹੇ ਹਨ ਕਿ ਸਾਰੀ ਉਮਰ ਧਨ ਇਸਤ੍ਰੀ ਪੁੱਤਰ ਤੇ ਮਹਲ-ਮਾੜੀਆਂ ਦੇ ਧੰਧਿਆਂ ਵਿਚ ਹੀ ਇਤਨਾ ਖਚਿਤ ਨਾਂਹ ਰਹੋ ਕਿ ਮਰਨ ਵੇਲੇ ਭੀ ਸੁਰਤਿ ਇਹਨਾਂ ਵਿਚ ਹੀ ਟਿਕੀ ਰਹੇ । ਗ੍ਰਿਹਸਤ-ਜੀਵਨ ਦੀਆਂ ਜ਼ਿੰਮੇਵਾਰੀਆਂ ਇਸ ਤਰੀਕੇ ਨਾਲ ਨਿਭਾਓ ਕਿ ਕਿਰਤ-ਕਾਰ ਕਰਦਿਆਂ ਭੀ “ਅਰੀ ਬਾਈ, ਗੌਬਿੰਦ ਨਾਮੁ ਮਤਿ ਬੀਸਰੈ”; ਭਾਕਿ ਅੰਤ ਵੇਲੇ ਧਨ ਇਸਤ੍ਰੀ ਪੁੱਤ੍ਰ ਮਹਲ-ਮਾੜੀਆਂ ਵਿਚ ਸੁਰਤਿ ਭਟਕਣ ਦੇ ਥਾਂ ਮਨ ਪ੍ਰਭੂ-ਚਰਨਾਂ ਵਿਚ ਜੁੜੇ । ਸੋ, ਭਗਤ ਜੀ ਨੇ ਕੋਈ ਕਿਆਫਾ ਨਹੀਂ ਲਾਇਆ, ਹਿੰਦੂ ਜਨਤਾ ਵਿਚ ਚੱਲੇ ਹੋਏ ਖ਼ਿਆਲਾਂ ਨੂੰ ਹੀ ਉਹਨਾਂ ਦੇ ਸਾਹਮਣੇ ਰੱਖ ਕੇ ਉਹਨਾਂ ਨੂੰ ਹੀ ਸਹੀ ਜੀਵਨ ਦਾ ਰਸਤਾ ਦੱਸ ਰਹੇ ਹਨ ।

ਸਾਡੇ ਵੀਰ ਨੇ ਬੜੀ ਕਾਹਲੀ ਵਿਚ ਇਹ ਟੋਕ ਕਰ ਦਿੱਤੀ ਹੈ । ਨਹੀਂ ਤਾਂ ਇਹ ਗੱਲ ਉਸੇ ਤਰ੍ਹਾਂ ਦੀ ਹੀ ਹੈ, ਜਿਵੇਂ ਮੁਸਲਮਾਨਾਂ ਨੂੰ ਸਮਝਾਣ ਵਾਸਤੇ ਸਤਿਗੁਰੂ ਨਾਨਕ ਦੇਵ ਜੀ ਨੇ ਹੇਠ ਲਿਖੇ ਸ਼ਲੋਕ ਦੀ ਰਾਹੀਂ ਉਹਨਾਂ ਵਿਚ ਚੱਲੇ ਹੋਏ ਖ਼ਿਆਲ ਦਾ ਹਵਾਲਾ ਦੇ ਕੇ ਰੱਬ ਦੀਆਂ ਵਹੀਆਂ ਦਾ ਜ਼ਿਕਰ ਕੀਤਾ ਹੈ :-

“ਨਾਨਕ ਆਖੈ ਹੇ ਮਨਾ, ਸੁਣੀਐ ਸਿਖ ਸਹੀ ।

ਲੇਖਾ ਰਬੁ ਮੰਗੋਸੀਆ, ਬੈਠਾ ਕਢਿ ਵਹੀ ।” ੨ । ੧੩ ।

[ਸ਼ਲੋਕ ਮ: ੧, ਰਾਮਕਲੀ ਕੀ ਵਾਰ ਮ: ੩

੧ ਓ ਸਤਿਗੁਰ ਪ੍ਰਸਾਦਿ ॥

ਗੂਜਰੀ ਸ੍ਰੀ ਜੈਦੇਵ ਜੀਉ ਕਾ ਪਦਾ ਘਰੁ ੪

ਪਰਮਾਦਿ ਪੁਰਖਮਨੋਪਿਮੰ, ਸਤਿ ਆਦਿ ਭਾਵ ਰਤੰ ॥ ਪਰਮਦਭੁਤੰ,
ਪਰਕ੍ਰਿਤਿਪਰੰ, ਜਦਚਿੰਤਿ ਸਰਬ ਗਤੰ ॥ ੧ ॥ ਕੇਵਲ ਰਾਮ ਨਾਮ ਮਨੋਰਮੰ ॥
ਬਦਿ ਅੰਮ੍ਰਿਤ ਤਤ ਮਇਅੰ ॥ ਨ ਦਨੋਤਿ ਜਸਮਰਣੇਨ, ਜਨਮ ਜਰਾਧਿ
ਮਰਣ ਭਇਅੰ ॥ ੧ ॥ ਰਹਾਉ ॥ ਇਛਸਿ ਜਮਾਦਿ ਪਰਾਭਯੰ, ਜਸੁ ਸ੍ਰਸਤਿ
ਸੁਕ੍ਰਿਤ ਕ੍ਰਿਤੰ ॥ ਭਵ ਭੂਤ ਭਾਵ ਸਮਝਿਅੰ, ਪਰਮੰ ਪ੍ਰਸੰਨਮਿਦੰ ॥੨॥ ਲੋਭਾਦਿ
ਦ੍ਰਿਸਟਿ ਪਰ ਗ੍ਰਿਹੰ, ਜਦਿਬਾਧਿ ਆਚਰਣੰ ॥ ਤਜਿ ਸਕਲ ਦੁਹਕ੍ਰਿਤ

ਦੁਰਮਤੀ, ਭਜੁ ਚਕ੍ਰਧਰ ਸਰਣੇ ॥੩॥ ਹਰਿ ਭਗਤ ਨਿਜ ਨਿਹਕੇਵਲਾ, ਰਿਦ
ਕਰਮਣਾ ਬਚਸਾ ॥ ਜੋਗੇਨ ਕਿੰ, ਜਗੇਨ ਕਿੰ, ਦਾਨੇਨ ਕਿੰ, ਤਪਸਾ ॥ ੪ ॥
ਗੋਬਿੰਦ ਗੋਬਿੰਦੇਤਿ ਜਪਿ, ਨਰ ਸਕਲ ਸਿਧਿ ਪਦੰ ॥ ਜੈਦੇਵ ਆਇਉ ਤਸ
ਸਫੁਟੈ, ਭਵ ਭੂਤ ਸਰਬ ਗਤੰ ॥ ੫ ॥ ੧ ॥ [ਪੰਨਾ ੫੨੬]

ਨੋਟ :-ਭਗਤ ਜੈਦੇਵ ਜੀ ਦਾ ਇਹ ਸ਼ਬਦ ਗੂਜਰੀ ਰਾਗ ਵਿਚ ਹੈ। ਇਸੇ ਹੀ
ਰਾਗ ਦੇ ਸੁਰੂ ਵਿਚ ਗੁਰੂ ਨਾਨਕ ਦੇਵ ਜੀ ਦਾ ਇਕ ਸ਼ਬਦ ਹੈ। ਦੋਹਾਂ ਨੂੰ ਆਪੋ ਸਾਹਮਣੇ
ਰੱਖ ਕੇ ਪੜ੍ਹੀਏ ਤਾਂ ਪ੍ਰਤੱਖ ਪ੍ਰਤੀਤ ਹੁੰਦਾ ਹੈ ਕਿ ਸ਼ਬਦ ਉਚਾਰਨ ਵੇਲੇ ਗੁਰੂ ਨਾਨਕ ਸਾਹਿਬ
ਜੀ ਦੇ ਸਾਹਮਣੇ ਜੈਦੇਵ ਜੀ ਦਾ ਇਹ ਸ਼ਬਦ ਮੌਜੂਦ ਸੀ। ਗੁਰੂ ਨਾਨਕ ਦੇਵ ਜੀ ਦਾ ਉਹ
ਸ਼ਬਦ ਹੇਠ ਦਿੱਤਾ ਜਾਂਦਾ ਹੈ :-

ਗੂਜਰੀ ਮਹਲਾ ੧ ਘਰੁ ੪

ਭਗਤਿਪ੍ਰੇਮ ਆਰਾਧਿਤੰ, ਸਚੁ ਪਿਆਸ ਪਰਮ ਹਿਤੰ ॥ ਬਿਲਲਾਪ ਬਿਲਲ
ਬਿਨੰਤੀਆ, ਸੁਖ ਭਾਇ ਚਿਤ ਹਿਤੰ ॥ ੧ ॥ ਜਪਿ ਮਨ ਨਾਮੁ ਹਰਿ ਸਰਣੀ ॥
ਸੰਸਾਰ ਸਾਗਰ ਤਾਰਿ ਤਾਰਣ, ਰਮ ਨਾਮ ਕਰਿ ਕਰਣੀ ॥ ੧ ॥ ਰਹਾਉ ॥ ਏ
ਮਨ ਮਿਰਤ ਸੁਭ ਚਿੰਤੰ, ਗੁਰ ਸਬਦਿ ਹਰਿ ਰਮਣੰ ॥ ਮਤਿ ਤਤੁ ਗਿਆਨੰ, ਕਲਿ-
ਆਣ ਨਿਧਾਨੰ, ਹਰਿ ਨਾਮ ਮਨਿ ਰਮਣੰ ॥ ੨ ॥ ਚਲ ਚਿਤ ਵਿਤ ਭ੍ਰਮਾ ਭ੍ਰਮੰ ਜਗੁ
ਮੋਹ ਮਗਨ ਹਿਤੰ ॥ ਬਿਰੁ ਨਾਮੁ ਭਗਤ ਦਿੜੰ ਮਤੀ, ਗੁਰ ਵਾਕਿ ਸਬਦ ਰਤੰ ॥੩॥
ਭਰਮਾਤਿ ਭਰਮੁ ਨ ਚੂਕਈ, ਜਗੁ ਜਨਮਿ ਬਿਆਧਿ ਖਪੰ ॥ ਅਸਥਾਨੁ ਹਰਿ
ਨਿਹਕੇਵਲੰ, ਸਤਿ ਮਤੀ ਨਾਮ ਤਪੰ ॥ ੪ ॥ ਇਹੁ ਜਗੁ ਮੋਹ ਹੇਤ ਬਿਆਪਿਤੰ,
ਦੁਖ ਅਧਿਕ ਜਨਮ ਮਰਣੰ ॥ ਭਜੁ ਸਰਣਿ ਸਤਿਗੁਰ ਉਬਰਹਿ, ਹਰਿ ਨਾਮੁ ਰਿਦ
ਰਮਣੰ ॥ ੫ ॥ ਗੁਰਮਤਿ ਨਿਹਚਲ ਮਨਿ ਮਨੁ ਮਨੰ ਸਹਜ ਬੀਚਾਰੰ ॥ ਸੋ ਮਨੁ
ਨਿਰਮਲੁ, ਜਿਤੁ ਸਾਚੁ ਅੰਤਰਿ, ਗਿਆਨ ਰਤਨੁ ਸਾਰੰ ॥ ੬ ॥ ਭੈ ਭਾਇ ਭਗਤਿ
ਤਰੁ ਭਵਜਲੁ ਮਨਾ, ਚਿਤੁ ਲਾਇ ਹਰਿ ਚਰਣੀ ॥ ਹਰਿ ਨਾਮੁ ਹਿਰਦੈ ਪਵਿਤ੍ਰੁ ਪਾਵਨੁ,
ਇਹੁ ਸਰੀਰੁ ਤਉ ਸਰਣੀ ॥ ੭ ॥ ਲਬ ਲੋਭ ਲਹਰਿ ਨਿਵਾਰਣੰ, ਹਰਿ ਨਾਮ
ਰਾਸਿ ਮਨੰ ॥ ਮਨੁ ਮਾਰਿ ਤੁਹੀ ਨਿਰੰਜਨਾ, ਕਹੁ ਨਾਨਕਾ ਸਰਣੰ ॥੮॥੧॥ ੫ ॥

ਕਈ ਗੱਲਾਂ ਵਿਚ ਇਹ ਸ਼ਬਦ ਆਪੋ ਵਿਚ ਮਿਲਦੇ ਹਨ :-

- (੧) ਦੋਵੇਂ ਸ਼ਬਦ 'ਘਰੁ ੪' ਵਿਚ ਹਨ।
- (੨) ਸੁਰ ਨਾਲ ਦੋਹਾਂ ਨੂੰ ਪੜ੍ਹ ਕੇ ਵੇਖੋ, ਛੰਦ ਦੀ ਚਾਲ ਇਕੋ ਜਿਹੀ ਹੈ।
- (੩) ਦੋਹਾਂ ਦੀ ਬੋਲੀ ਭੀ ਤਕਰੀਬਨ ਇਕੋ ਜਿਹੀ ਹੈ।
- (੪) ਕਈ ਲਫਜ਼ ਦੋਹਾਂ ਸ਼ਬਦਾਂ ਵਿਚ ਸਾਂਝੇ ਹਨ।

ਦੋਹਾਂ ਸ਼ਬਦਾਂ ਦੀ ਇਸ ਡੂੰਘੀ ਸਾਂਝ ਤੋਂ ਅੰਦਾਜ਼ਾ ਇਹੀ ਲੱਗਦਾ ਹੈ ਕਿ ਜਦੋਂ

ਗੁਰੂ ਨਾਨਕ ਦੇਵ ਜੀ ਆਪਣੀ ਪਹਿਲੀ ਉਦਾਸੀ ਵਿਚ (ਸੰਨ ੧੫੦੮ ਤੋਂ ਸੰਨ ੧੫੧੫ ਤਕ) ਸਾਰੇ ਹਿੰਦੂ ਤੀਰਥਾਂ ਤੇ ਗਏ ਤਾਂ ਭਗਤ ਜੈਦੇਵ ਜੀ ਦੇ ਜਨਮ-ਨਗਰ ਭੀ ਪਹੁੰਚੇ । ਉਥੋਂ ਭਗਤ ਜੀ ਦਾ ਇਹ ਸ਼ਬਦ ਮਿਲਿਆ; ਇਸ ਨੂੰ ਆਪਣੇ ਆਸ਼ੇ-ਅਨੁਸਾਰ ਵੇਖ ਕੇ ਇਸ ਦਾ ਉਤਾਰਾ ਆਪਣੇ ਪਾਸ ਰੱਖ ਲਿਆ ਤੇ ਇਸੇ ਹੀ ਰੰਗ ਵੰਗ ਦਾ ਸ਼ਬਦ ਆਪਣੇ ਵਲੋਂ ਉਚਾਰ ਕੇ ਇਸ ਸ਼ਬਦ ਨਾਲ ਪੱਕੀ ਡੂੰਘੀ ਸਾਂਝ ਪਾ ਲਈ ।

ਕਈ ਸੱਜਣ ਇਹ ਖਿਆਲ ਕਰਦੇ ਹਨ ਕਿ ਭਗਤਾਂ ਦੀ ਬਾਣੀ ਗੁਰੂ ਅਰਜਨ ਸਾਹਿਬ ਨੇ ਇਕੱਠੀ ਕੀਤੀ ਸੀ । ਪਰ ਜਿਥੋਂ ਤੱਕ ਇਸ ਸ਼ਬਦ ਦਾ ਸੰਬੰਧ ਹੈ, ਇਹ ਸ਼ਬਦ ਹਰ ਹਾਲਤ ਵਿਚ ਗੁਰੂ ਨਾਨਕ ਦੇਵ ਜੀ ਨੇ ਆਪ ਭਗਤ ਜੈਦੇਵ ਜੀ ਦੀ ਜਨਮ-ਭੂਮੀ ਵਲੋਂ ਲਿਆਂਦਾ ਹੈ; ਇਹੀ ਕਾਰਨ ਹੈ ਕਿ ਇਹਨਾਂ ਦੋਹਾਂ ਸ਼ਬਦਾਂ ਵਿਚ ਇਤਨੀ ਨੇੜੇ ਦੀ ਸਾਂਝ ਹੈ ।

ਪਦ ਅਰਥ :—ਪਰਮਾਦਿ—ਪਰਮ+ਆਦਿ । ਪਰਮ—ਸਭ ਤੋਂ ਉੱਚਾ । ਆਦਿ—(ਸਭ ਦਾ) ਮੁੱਢ । ਪੁਰਖਮਨੋਪਿਮੰ—ਪੁਰਖੰ+ਅਨੋਪਿਮੰ [ਪੁਰੁਖੰ+ਅਨੂਪਿਸੰ] । ਪੁਰਖ—ਸਭ ਵਿਆਪਕ । ਅਨੋਪਿਮ—[ਅਨ+ਉਪਮ] ਜਿਸ ਵਰਗਾ ਹੋਰ ਕੋਈ ਨਹੀਂ । ਸਤਿ—ਸਦਾ ਬਿਰ ਰਹਿਣ ਵਾਲਾ । ਆਦਿ—ਆਦਿਕ । ਭਾਵ—ਗੁਣ । ਰਤੰ—ਰੱਤਾ ਹੋਇਆ, ਸੰਯੁਕਤ । ਸਤਿ ਆਦਿ ਭਾਵ ਰਤੰ—ਜਿਸ ਵਿਚ ਬਿਰਤਾ ਆਦਿਕ ਗੁਣ ਮੌਜੂਦ ਹਨ । ਪਰਮਦਭੁਤੰ—ਪਰੰ+ਅਦਭੁਤੰ । ਪਰੰ—ਬਹੁਤ ਹੀ । ਅਦਭੁਤ—ਅਸਚਰਜ । ਪਰਕ੍ਰਿਤਿ—ਪ੍ਰਕ੍ਰਿਤਿ, [ਪ੍ਰਕ੍ਰਿਤਿ], ਮਾਇਆ । ਪਰਕ੍ਰਿਤਿ ਪਰੰ—ਮਾਇਆ ਤੋਂ ਪਾਰ । ਜਦਿਚਿੰਤਿ—ਜਦ+ਅਚਿੰਤਿ [ਯਤ੍+ਅਚਿੰਤ੍ਯ] । ਜਦ—ਜੋ । ਅਚਿੰਤਿ—[ਅਚਿੰਤ੍ਯ incomprehensible] ਜਿਸ ਦਾ ਮੁਕੰਮਲ ਸਰੂਪ ਸੋਚ-ਮੰਡਲ ਵਿਚ ਨਹੀਂ ਆ ਸਕਦਾ । ਸਰਬ ਗਤੰ—ਜੋ ਹਰ ਥਾਂ ਅੱਪੜਿਆ ਹੋਇਆ ਹੈ । ੧।

ਮਨੋਰਮੰ—[ਸਨੋਰਮੰ], ਮਨ ਨੂੰ ਮੋਹਣ ਵਾਲਾ, ਸੁੰਦਰ । ਬਦਿ—[ਵਦ੍ to utter] ਬੋਲ, ਉੱਚਾਰ । ਅੰਮ੍ਰਿਤ ਮਇਅੰ—ਅੰਮ੍ਰਿਤ ਨਾਲ ਭਰਪੂਰ; ਅੰਮ੍ਰਿਤ-ਰੂਪ । ਦਨੋਤਿ—[ਦੁ—to afflict, ਦੁੱਖ ਦੇਣਾ] ਦੁੱਖ ਦੇਂਦਾ ਹੈ । ਜਸਮਰਣੇਨ—ਜਸ+ਸਮਰਣੇਨ [ਯਸ੍ਯ+ਸਮਰਣੇਨ] ਜਸ—ਜੱਸ, ਜਿਸ ਦਾ । ਸਮਰਣੇਨ—ਸਿਮਰਨ ਕਰਨ ਨਾਲ । ਜਰਾਧਿ—ਜਰਾ+ਆਧਿ । ਜਰਾ—ਬੁਢੇਪਾ । ਆਧਿ—ਰੋਗ, ਮਾਨਸਕ ਰੋਗ । ਭਇਅੰ—ਭਯ, ਡਰ । ੧ । ਰਹਾਉ ।

ਇਛਸਿ—ਇੱਛਸਿ [इच्छसि], (ਜੋ) ਤੂੰ ਚਾਹੁੰਦਾ ਹੈਂ । ਜਮਾਦਿ—ਜਮ+ਆਦਿ, ਜਮ ਆਦਿਕ । ਪਰਾਭਯੰ—[Skt. ਪਰਾਭਯੰ, ਪਰਾਭਯੰ । ਮ—to become. ਪਰਾਮ੍—to defeat.] (ਕਿਸੇ ਨੂੰ) ਜਿੱਤਣਾ, (ਕਿਸੇ ਨੂੰ) ਸ਼ਿਕੱਸਤ ਦੇਣੀ । ਜਸੁ—ਸੋਭਾ, ਵਡਿ-

ਆਈ। ਸ੍ਰਸਤਿ [Skt. स्वस्ति] ਕਲਿਆਣ, ਸੁਖ। ਸੁਕ੍ਰਿਤ-ਭਲਾਈ, ਨੇਕ ਕੰਮ। ਸੁਕ੍ਰਿਤ ਕ੍ਰਿਤੰ-ਨੇਕ ਕੰਮ ਕਰਨਾ। ਭਵ-ਹੁਣ ਵਾਲਾ ਸਮਾ। ਭੂਤ-ਗੁਜਰ ਚੁਕਾ ਸਮਾ। ਭਾਵ-[ਭਾਵਜ] ਆਉਣ ਵਾਲਾ ਸਮਾ। ਸਮਬਿਅੰ-ਸੰ+ਅਬਿਅੰ [ਸੰ+ਅਘਕੰ; ਸੰ+ਅਵਜਯੰ। ਵਜਯੰ=ਬਿਅ, ਨਾਸ। ਅਵ ਜਯ=ਅਬਿਅ, ਨਾਸ ਰਹਿਤ। ਸੰ-ਪੂਰਨ ਤੌਰ ਤੇ] ਪੂਰਨ ਤੌਰ ਤੇ ਨਾਸ-ਰਹਿਤ। ਪ੍ਰਸੰਨਮਿਦੰ-ਪ੍ਰਸੰਨੰ+ਇਦੰ, [ਪ੍ਰਸਲੰ+ਭਵੰ]। ਇਦੰ-ਇਹ (ਪਰਮਾਤਮਾ)। ੨। ਲੋਭਾਦਿ-ਲੋਭ+ਆਦਿ, ਲੋਭ ਆਦਿਕ। ਦ੍ਰਿਸ਼ਟਿ-ਨਜ਼ਰ ਗ੍ਰਿਹ-ਘਰ। ਪਰ-ਪਰਾਇਆ। ਜਦਿਬਿਧਿ-ਜਦ+ਅਬਿਧਿ[ਯਤ੍+ਅਕਿਥਿ]। ਜਦ-[ਯਤ੍] ਜੋ। ਅਬਿਧਿ-ਅ+ਬਿਧਿ, ਵਿਧੀ ਦੇ ਉਲਟ, ਮਰਯਾਦਾ ਦੇ ਵਿਰੁੱਧ, ਮੰਦਾ। ਅਬਿਧਿ ਆਚਰਨ-ਮੰਦਾ ਆਚਰਨ। ਤਜਿ-ਛੱਡ ਦੇਹ। ਸਕਲ-ਸਾਰੇ। ਦੁਹਕ੍ਰਿਤ-ਦੁਹ+ਕ੍ਰਿਤ, ਭੈੜੇ ਕੰਮ। ਦੁਰਮਤੀ-ਭੈੜੀ ਮੱਤ। ਭਨੁ-ਜਾਓ, ਪਵੋ। ਚਕ੍ਰਧਰ-ਚੱਕ੍ਰ-ਧਾਰੀ, ਸੁਦਰਸ਼ਨ ਚੱਕ੍ਰਧਾਰੀ, ਉਹ ਪ੍ਰਭੂ ਜਿਸ ਦੇ ਹੱਥ ਵਿਚ ਸੁਦਰਸ਼ਨ ਚੱਕ੍ਰ ਹੈ, ਉਹ ਪ੍ਰਭੂ ਜੋ ਸਭ ਨੂੰ ਨਾਸ ਭੀ ਕਰ ਸਕਦਾ ਹੈ। ੩।

ਹਰਿ ਭਗਤ ਨਿਜ-ਹਰੀ ਦੇ ਨਿਜ ਭਗਤ, ਪ੍ਰਭੂ ਦੇ ਆਪਣੇ ਭਗਤ, ਪ੍ਰਭੂ ਦੇ ਪਿਆਰੇ ਭਗਤ। ਨਿਹਕੇਵਲ [ਨਿਸ੍+ਕੈਵਲਯ] ਪੂਰਨ ਤੌਰ ਤੇ ਪਵਿਤ੍ਰ। ਕਰਮਣਾ-[ਕਰਮਣਾ-in action]। ਸੰਸਕ੍ਰਿਤ ਲਫਜ਼ 'ਕਰਮਨ' (ਕਰਮਨ੍) ਤੋਂ 'ਕਰਮਣਾ' (ਕਰਮਣੀ) ਕਰਣ ਕਾਰਕ Instrumental case ਇਕ ਵਚਨ ਹੈ। ਕੰਮ ਦੀ ਰਾਹੀਂ ਕਰਤੂਤ ਤੋਂ। ਬਚਸਾ-[ਬਚਸਾ। ਸੰਸਕ੍ਰਿਤ ਦੇ ਲਫਜ਼ 'ਵਚਸ' (ਵਚਸ੍) ਤੋਂ 'ਵਚਸਾ' ਕਰਣ ਕਾਰਕ ਇਕ ਵਚਨ] ਬਚਨ ਦੀ ਰਾਹੀਂ, (in word)। ਕਿੰ-ਕੀਹ ਲਾਭ ਹੈ? (ਨੋਟ ! ਜਦੋਂ ਸੰਸਕ੍ਰਿਤ ਲਫਜ਼, 'ਕਿੰ' ਦਾ ਅਰਥ ਹੋਵੇ 'ਇਸ ਦਾ ਕੀਹ ਲਾਭ ਹੈ? ਕੋਈ ਲਾਭ ਨਹੀਂ' ਤਾਂ ਜਿਸ ਲਫਜ਼ ਨਾਲ ਇਹ ਵਰਤਿਆ ਜਾਂਦਾ ਹੈ ਉਸ ਨੂੰ ਕਰਣ ਕਾਰਕ Instrumental case ਵਿਚ ਲਿਖੀਦਾ ਹੈ। ਤਾਹੀਏਂ ਲਫਜ਼ ਜੋਗੇਨ, ਜਗੇਨ, ਦਾਨੇਨ ਅਤੇ 'ਤਪਸਾ' ਕਰਣ ਕਾਰਕ ਵਿਚ ਵਰਤੇ ਗਏ ਹਨ)। ਤਪਸਾ-[ਲਫਜ਼ 'ਵਚਸਾ' ਵਾਂਗ 'ਤਪਸਾ' ਭੀ ਕਰਣ ਕਾਰਕ ਇਕ ਵਚਨ ਹੈ, ਅਸਲ ਲਫਜ਼ ਹੈ 'ਤਪਸ' (ਤਪਸ੍)] ਤਪ ਦੀ ਰਾਹੀਂ। ਤਪਸਾ ਕਿੰ-ਤਪ ਦੀ ਰਾਹੀਂ ਕੀਹ ਲਾਭ? ਤਪ ਕਰਨ ਤੋਂ ਕੋਈ ਲਾਭ ਨਹੀਂ। ੪।

ਗੋਬਿੰਦੇਤਿ-ਗੋਬਿੰਦ+ਇਤਿ। ਇਤਿ-ਇਹ, ਇਉਂ। ਨਰ-ਹੇ ਨਰ ! ਸਕਲ ਸਿਧਿ ਪਦੰ-ਸਾਰੀਆਂ ਸਿੱਧੀਆਂ ਦਾ ਟਿਕਾਣਾ। ਤਸ-ਤੱਸਯ, ਉਸ ਦੀ (ਸਰਨ)। ਸਫੁਟੰ-ਪ੍ਰਤੱਖ ਤੌਰ ਤੇ, ਖੁਲ੍ਹ ਖੁਲ੍ਹਾ। ੫। ੧।

ਅਰਥ :- (ਹੇ ਭਾਈ !) ਕੇਵਲ ਪਰਮਾਤਮਾ ਦਾ ਸੁੰਦਰ ਨਾਮ ਸਿਮਰ, ਜੋ

ਅੰਮ੍ਰਿਤ-ਭਰਪੂਰ ਹੈ, ਜੋ ਅਸਲੀਅਤ-ਰੂਪ ਹੈ, ਅਤੇ ਜਿਸ ਦੇ ਸਿਮਰਨ ਨਾਲ ਜਨਮ ਮਰਨ, ਬੁਢੇਪਾ, ਚਿੰਤਾ ਫਿਕਰ ਅਤੇ ਮੌਤ ਦਾ ਡਰ ਦੁੱਖ ਨਹੀਂ ਦੋਂਦਾ ।੧। ਰਹਾਉ ।

ਉਹ ਪਰਮਾਤਮਾ ਸਭ ਤੋਂ ਉੱਚੀ ਹਸਤੀ ਹੈ, ਸਭ ਦਾ ਮੂਲ ਹੈ, ਸਭ ਵਿਚ ਵਿਆਪਕ ਹੈ, ਉਸ ਵਰਗਾ ਹੋਰ ਕੋਈ ਨਹੀਂ, ਉਸ ਵਿਚ ਬਿਹਤਾ ਆਦਿਕ (ਸਾਰੇ) ਗੁਣ ਮੌਜੂਦ ਹਨ ; ਉਹ ਪ੍ਰਭੂ ਬਹੁਤ ਹੀ ਅਸਚਰਜ ਹੈ, ਮਾਇਆ ਤੋਂ ਪਰੇ ਹੈ, ਉਸ ਦਾ ਮੁਕੰਮਲ ਸਰੂਪ ਸੋਚ-ਮੰਡਲ ਵਿਚ ਨਹੀਂ ਆ ਸਕਦਾ, ਅਤੇ ਉਹ ਹਰ ਥਾਂ ਅੱਪੜਿਆ ਹੋਇਆ ਹੈ ।੧।

(ਹੇ ਭਾਈ !) ਜੇ ਤੂੰ ਜਮ ਆਦਿਕ ਨੂੰ ਜਿੱਤਣਾ ਚਾਹੁੰਦਾ ਹੈਂ, ਜੇ ਤੂੰ ਸੋਭਾ ਤੇ ਸੁਖ ਚਾਹੁੰਦਾ ਹੈਂ ਤਾਂ ਲੋਭ ਆਦਿਕ (ਵਿਕਾਰ) ਛੱਡ ਦੇਹ, ਪਰਾਏ ਘਰ ਵਲ ਤੱਕਣਾ ਛੱਡ ਦੇ, ਉਹ ਆਚਰਨ ਤਜ ਦੇਹ ਜੋ ਮਰਯਾਦਾ ਦੇ ਉਲਟ ਹੈ ਸਾਰੇ ਮੰਦੇ ਕੰਮ ਛੱਡ ਦੇਹ, ਦੁਰਮਤਿ ਤਿਆਗ ਦੇਹ, ਅਤੇ ਉਸ ਪ੍ਰਭੂ ਦੀ ਸਰਨ ਪਉ ਜੋ ਸਭ ਨੂੰ ਨਾਸ ਕਰਨ ਦੇ ਸਮਰੱਥ ਹੈ, ਜੋ ਗੁਣ ਪਿਛਲੇ ਸਮੇਂ ਤੇ ਅਗਾਂਹ ਲਈ ਸਦਾ ਹੀ ਪੂਰਨ ਤੌਰ ਤੇ ਨਾਮ-ਰਹਿਤ ਹੈ ਜੋ ਸਭ ਤੋਂ ਉੱਚੀ ਹਸਤੀ ਹੈ, ਤੇ ਜੋ ਸਦਾ ਖਿੜਿਆ ਰਹਿੰਦਾ ਹੈ ।੨,੩।

ਪਰਮਾਤਮਾ ਦੇ ਪਿਆਰੇ ਭਗਤ ਮਨ ਬਚਨ ਅਤੇ ਕਰਮ ਤੋਂ ਪਵਿਤ੍ਰ ਹੁੰਦੇ ਹਨ । (ਭਾਵ, ਭਗਤਾਂ ਦਾ ਮਨ ਪਵਿਤ੍ਰ, ਬੋਲ ਪਵਿਤ੍ਰ ਅਤੇ ਕੰਮ ਵੀ ਪਵਿਤ੍ਰ ਹੁੰਦੇ ਹਨ); ਉਹਨਾਂ ਨੂੰ ਜੋਗ ਨਾਲ ਕੀਹ ਵਾਸਤਾ ? ਉਹਨਾਂ ਨੂੰ ਜੋਗ ਨਾਲ ਕੀਹ ਪ੍ਰਯੋਜਨ ? ਉਹਨਾਂ ਨੂੰ ਦਾਨ ਅਤੇ ਤਪ ਨਾਲ ਕੀਹ ? (ਭਾਵ, ਭਗਤ ਜਾਣਦੇ ਹਨ ਕਿ ਜੋਗ-ਸਾਧਨ, ਜੋਗ, ਦਾਨ ਅਤੇ ਤਪ ਕਰਨ ਤੋਂ ਕੋਈ ਆਤਮਕ ਲਾਭ ਨਹੀਂ ਹੋ ਸਕਦਾ, ਪ੍ਰਭੂ ਦੀ ਭਗਤੀ ਹੀ ਅਸਲ ਕਰਣੀ ਹੈ) ।੪।

ਹੇ ਭਾਈ ! ਗੋਵਿੰਦ ਦਾ ਭਜਨ ਕਰ, ਗੋਬਿੰਦ ਨੂੰ ਜਪ, ਉਹੀ ਸਾਰੀਆਂ ਸਿੱਧੀਆਂ ਦਾ ਸਜ਼ਾਨਾ ਹੈ । ਜੈਦੇਵ ਭੀ ਹੋਰ ਸਾਰੇ ਆਸਰੇ ਛੱਡ ਕੇ ਉਸੇ ਦੀ ਸਰਨ ਆਇਆ ਹੈ, ਉਹ ਗੁਣ ਭੀ, ਪਿਛਲੇ ਸਮੇਂ ਭੀ (ਅਗਾਂਹ ਨੂੰ ਭੀ) ਹਰ ਵੇਲੇ ਹਰ ਥਾਂ ਮੌਜੂਦ ਹੈ ।੫।੧।

ਨੋਟ ! ਭਗਤ-ਬਾਣੀ ਦਾ ਵਿਰੋਧੀ ਸੱਜਣ ਇਸ ਸ਼ਬਦ ਬਾਰੇ ਲਿਖਦਾ ਹੈ ਕਿ ਇਸ ਸ਼ਬਦ ਅੰਦਰ ਵਿਸ਼ਨੂੰ-ਭਗਤੀ ਦਾ ਉਪਦੇਸ਼ ਹੈ । ਇਹ ਅੰਦਾਜ਼ਾ ਲਫਜ਼ 'ਚਕ੍ਰਪਰ' ਤੋਂ ਲਾਇਆ ਗਿਆ ਜਾਪਦਾ ਹੈ । ਪਰ ਬਾਕੀ ਦੇ ਲਫਜ਼ ਪੜ੍ਹ ਕੇ ਵੇਖੋ । 'ਰਹਾਉ' ਵਾਲੀ ਤੁਕ ਵਿਚ ਹੀ ਭਗਤ ਜੀ ਆਖਦੇ ਹਨ 'ਕੇਵਲ ਰਾਮ ਨਾਮ ਮਨੋਰਮੰ । ਬਦਿ ਅੰਮ੍ਰਿਤ ਤਤ ਮਇਅੰ' । ਤੇ, 'ਰਹਾਉ' ਦੀਆਂ ਤੁਕਾਂ ਵਿਚ ਦਿੱਤੇ ਹੋਏ ਖ਼ਿਆਲ ਦੀ ਹੀ ਵਿਆਖਿਆ ਸਾਰੇ ਸ਼ਬਦ ਵਿਚ ਹੋਇਆ ਕਰਦੀ ਹੈ । ਇਸੇ 'ਰਾਮ ਨਾਮ' ਵਾਸਤੇ ਜੈਦੇਵ ਜੀ ਸ਼ਬਦ ਦੇ ਬਾਕੀ ਦੇ ਬੰਦਾਂ ਵਿਚ ਹੇਠ ਲਿਖੇ ਲਫਜ਼ ਵਰਤਦੇ ਹਨ—ਪਰਮਾਦਿ ਪੁਰਖ,

ਅਨੋਪਿਮ, ਪਰਮ-ਅਦਭੁਤ, ਪਰਕ੍ਰਿਤਿ-ਪਰ, ਚਕ੍ਰਧਰ, ਹਰਿ, ਗੋਬਿੰਦ, ਸਰਬ-ਰਾਣ ।
ਸਾਫ਼ ਪਰਤੱਖ ਹੈ ਕਿ ਸਰਬ-ਵਿਆਪਕ ਅਕਾਲਪੁਰਖ ਦੀ ਭਗਤੀ ਦਾ ਉਪਦੇਸ਼ ਕਰ
ਰਹੇ ਹਨ ।

ਇਸੇ ਸ਼ਬਦ ਨਾਲ ਗੁਰੂ ਅਰਜਨ ਸਾਹਿਬ ਦਾ ਹੇਠ ਲਿਖਿਆ ਸ਼ਬਦ ਭੀ ਰਲਾ
ਕੇ ਪੜ੍ਹੋ, ਕੈਸੀ ਸੁਆਦਲੀ ਸਾਂਝ ਦਿੱਸਦੀ ਹੈ, ਤੇ ਭਗਤ ਜੀ ਦੇ ਸ਼ਬਦ ਤੋਂ ਤੁਭਕਣ ਵਾਲੀ
ਕੋਈ ਭੀ ਗੁੰਜੈਸ਼ ਨਹੀਂ ਜਾਪਦੀ ।

ਗੁਜਰੀ ਮਹਲਾ ੫ ਘਰੁ ੪

ਨਾਥ ਨਰਹਰ ਦੀਨ ਬੰਧਵ, ਪਤਿਤ ਪਾਵਨ ਦੇਵ । ਭੈੜਾਸਨਾਸ ਕ੍ਰਿਪਾਲ
ਗੁਣਨਿਧਿ, ਸਫਲ ਸੁਆਮੀ ਸੇਵ ।੧। ਹਰਿ ਗੋਪਾਲ ਗੁਰ ਗੋਬਿੰਦ । ਚਰਣ ਸਰਣ
ਦਇਆਲ ਕੇਸਵ, ਮੁਗਾਰਿ ਮਨ ਮਕਰੰਦ । ਜਨਮ ਮਰਨ ਨਿਵਾਰਿ ਧਰਣੀਧਰ, ਪਤਿ
ਰਾਖੁ ਪਰਮਾਨੰਦ ।੨। ਜਲਤ ਅਨਤ ਤਰੰਗ ਮਾਇਆ, ਗੁਰ ਗਿਆਨ ਹਰਿ ਰਿਦ ਮੰਤ ।
ਛੇਦਿ ਅਹੰਬੁਧਿ ਕਰੁਣਾਮੈ, ਚਿੰਤਿ ਮੋਟਿ ਪੁਰਖ ਅਨੰਤ ।੩।

ਧਨਾਢਿ ਆਢਿ ਭੰਡਾਰ ਹਰਿ ਨਿਧਿ, ਹੋਤ ਜਿਨਾ ਨ ਚੀਰ । ਮੁਗਧ ਮੂੜ ਕਟਾਖੁ
ਸ੍ਰੀਧਰ, ਭਏ ਗੁਣ ਮਤਿ ਧੀਰ ।੬।

... ..

ਦੇਤ ਦਰਸਨੁ ਸੂਵਨ ਹਰਿ ਜਸੁ, ਰਸਨ ਨਾਮ ਉਚਾਰ । ਅੰਗ ਸੰਗ ਭਗਵਾਨ ਪਰ-
ਸਨ ਪ੍ਰਭ ਨਾਨਕ ਪਤਿਤ ਉਧਾਰ ।੮।੧।੨।੫।

੧ ਓ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧ ॥

ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ
ਗੁਰਮਤਿ ਤਿਨੁ ਮੁਖ ਭਾਗੁ ਸਭਾਗੇ ॥੧॥ ਰਹਾਉ॥ ਟੁਟੇ ਮਾਇਆ ਕੇ ਬੰਧਨ
ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥ ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ
ਬਿਸਮ ਭਈ ਮੁਖਿ ਲਾਗੇ ॥ ੧ ॥ ਸਗਲੀ ਰੈਣਿ ਸੋਈ ਅੰਧਿਆਰੀ ਗੁਰ
ਕਿੰਚਤ ਕਿਰਪਾ ਜਾਗੇ ॥ ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ
ਸਰਿ ਅਵਰੁ ਨ ਲਾਗੇ ॥੨॥੧॥ {ਪੰਨਾ ੫੨੭}

ਪਦ ਅਰਥ :-ਲਿਵ-ਲਗਨ, ਪ੍ਰੇਮ। ਜਸੁ-ਸਿਫਤਿ ਸਾਲਾਹ। ਗੁਰਮਤਿ-ਗੁਰੂ
ਦੀ ਮਤਿ ਤੇ ਤੁਰ ਕੇ। ਸਭਾਗੇ-ਚੰਗੇ ਭਾਗਾਂ ਵਾਲੇ। ੧। ਰਹਾਉ।

ਮੋਹਨਿ-ਮੋਹਨ ਨੇ। ਬਿਸਮ-ਹੈਰਾਨ। ਮੁਖਿ ਲਾਗੇ-ਮੁਖਿ ਲਾਗਿ, ਮੂੰਹ ਲੱਗ
ਕੇ, ਦਰਸਨ ਕਰ ਕੇ। ੧।

ਰੈਣਿ-(ਜਿੰਦਗੀ ਦੀ) ਰਾਤ। ਸੋਈ-ਸੁੱਤੀ ਰਹੀ। ਕਿੰਚਤ-ਬੌੜੀ ਜਿਹੀ ਹੀ।
ਗੁਰ ਕਿਰਪਾ-ਗੁਰੂ ਦੀ ਕਿਰਪਾ ਨਾਲ। ਮੋਹਿ-ਮੈਨੂੰ। ਸਰਿ-ਵਰਗਾ, ਬਰਾਬਰ।
ਅਵਰੁ-ਕੋਈ ਹੋਰ। ਲਾਗੇ-ਲੱਗਦਾ, ਦਿੱਸਦਾ। ੨।

ਅਰਥ :- (ਹੇ ਭਾਈ!) ਜਿੰਨ੍ਹਾਂ ਮਨੁੱਖਾਂ ਦੀ ਪ੍ਰੀਤਿ ਮਾਲਕ-ਪ੍ਰਭੂ (ਦੇ ਚਰਨਾਂ)
ਨਾਲ ਲੱਗ ਜਾਂਦੀ ਹੈ ਉਹ ਮਾਲਕ ਦੇ (ਸੱਚੇ) ਸੇਵਕ, (ਸੱਚੇ) ਦਾਸ ਬਣ ਜਾਂਦੇ ਹਨ।
(ਹੇ ਪ੍ਰਭੂ!) ਜੇਹੜੇ ਮਨੁੱਖ ਗੁਰੂ ਦੀ ਮਤਿ ਤੇ ਤੁਰ ਕੇ ਤੇਰੀ ਸਿਫਤਿ ਸਾਲਾਹ ਕਰਦੇ ਹਨ,
ਉਹਨਾਂ ਦੇ ਮੂੰਹ ਸੋਹਣੇ ਭਾਗਾਂ ਵਾਲੇ ਹੋ ਜਾਂਦੇ ਹਨ। ੧। ਰਹਾਉ।

(ਹੇ ਭਾਈ!) ਪਰਮਾਤਮਾ ਦੇ ਨਾਮ ਨਾਲ ਜਿੰਨ੍ਹਾਂ ਮਨੁੱਖਾਂ ਦੀ ਲਗਨ ਲੱਗ ਜਾਂਦੀ
ਹੈ, ਉਹਨਾਂ ਦੇ ਮਾਇਆ (ਦੇ ਮੋਹ) ਦੇ ਬੰਧਨ ਟੁੱਟ ਜਾਂਦੇ ਹਨ, ਫਾਹੀਆਂ ਟੁੱਟ ਜਾਂਦੀਆਂ
ਹਨ। (ਹੇ ਸਖੀ! ਮਨ ਨੂੰ) ਮੋਹ ਲੈਣ ਵਾਲੇ ਗੁਰੂ ਨੇ ਮੇਰਾ ਮਨ ਆਪਣੇ ਪਿਆਰ ਵਿਚ
ਬੰਨ ਲਿਆ ਹੈ, ਉਸ ਸੋਹਣੇ ਗੁਰੂ ਦਾ ਦਰਸਨ ਕਰ ਕੇ ਮੈਂ ਮਸਤ ਹੋ ਗਈ ਹਾਂ। (ਇਸ
ਵਾਸਤੇ ਮਾਇਆ ਦੇ ਮੋਹ ਦੀਆਂ ਫਾਹੀਆਂ ਮੇਰੇ ਲੋੜੇ ਨਹੀਂ ਢੁਕਦੀਆਂ)। ੧॥

(ਹੇ ਸਖੀ !) ਮੈਂ (ਜ਼ਿੰਦਗੀ ਦੀ) ਸਾਰੀ ਰਾਤ ਮਾਇਆ ਦੇ ਮੋਹ ਦੇ ਹਨੇਰੇ ਵਿਚ ਸੁੱਤੀ ਰਹੀ (ਆਤਮਕ-ਜੀਵਨ ਵਲੋਂ ਅਵੇਸਲੀ ਰਹੀ), ਹੁਣ ਗੁਰੂ ਦੀ ਬੋਝੀ ਕੁ ਕਿਰਪਾ ਨਾਲ ਹੀ ਮੈਂ ਜਾਗ ਪਈ ਹਾਂ ।

ਹੇ ਦਾਸ ਨਾਨਕ ਦੇ ਸੋਹਣੇ ਮਾਲਕ ਪ੍ਰਭੂ ! ਮੈਨੂੰ (ਹੁਣ) ਤੇਰੇ ਵਰਗਾ ਕੋਈ ਹੋਰ ਨਹੀਂ ਦਿੱਸਦਾ । ੨ । ੧ ।

ਦੇਵਰੀਧਾਰੀ ॥ ਮੇਰੇ ਸੁੰਦਰੁ ਕਹਹੁ ਮਿਲੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥ ੧ ॥ ਰਹਾਉ ॥ ਪ੍ਰਿਅ ਕੇ ਬਚਨ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ ਲਟੁਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥ ੧ ॥ ਏਕੇ ਪ੍ਰਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਤਿਤੁ ਰਾਹਿ ਚਲੀ ॥ ੨ ॥ ੨ ॥ [ਪੰਨਾ ੫੨੭]

ਪਦ ਅਰਥ :- ਕਹਹੁ-ਦੱਸੋ । ਕਿਤੁ-ਕਿਸ ਵਿਚ ? ਕਿਤੁ ਗਲੀ-ਕਿਸ ਗਲੀ ਵਿਚ ? ਸੰਤ-ਹੇ ਸੰਤ ਜਨੋ ! ਮਾਰਗੁ-ਰਸਤਾ । ਪੀਛੈ-(ਤੁਹਾਡੇ) ਪਿੱਛੇ ਪਿੱਛੇ । ਚਲੀ-ਚਲੀ, ਮੈਂ ਤੁਰੀ ਚੱਲਾਂ । ੧ । ਰਹਾਉ ।

ਪ੍ਰਿਅ ਕੇ-ਪਿਆਰੇ ਦੇ । ਸੁਖਾਨੇ-ਮਿੱਠੇ ਲੱਗ ਰਹੇ ਹਨ । ਹੀਅਰੈ-ਹਿਰਦੇ ਵਿਚ । ਚਾਲੁ-(ਜੀਵਨ-) ਤੌਰ, ਜੁਗਤਿ । ਲਟੁਰੀ-ਲਟੋਰ, ਆਪ-ਹੁਦਰੀ । ਮਧੁਰੀ-ਛੋਟੀ, ਬੋਝੁ-ਵਿਤੀ । ਠਾਕੁਰ ਭਾਈ-ਠਾਕੁਰ ਨੂੰ ਚੰਗੀ ਲੱਗ ਗਈ । ਓਹ ਸੁੰਦਰਿ-ਉਹ ਸੋਹਣੀ ਜੀਵ-ਇਸਤ੍ਰੀ [ਲਫਜ਼ 'ਸੁੰਦਰ' ਪੁਲਿੰਗ ਹੈ, ਲਫਜ਼ 'ਸੁੰਦਰਿ' ਇਸਤ੍ਰੀ ਲਿੰਗ] ਢੁਲਿ-ਵਹਿ ਕੇ, ਤਿਲਕ ਕੇ, ਨੀਵੀਂ ਹੋ ਕੇ, ਨਿਮ੍ਰਤਾ ਧਾਰ ਕੇ । ੧ ।

ਭਾਵੈ ਪਿਰ-ਪਿਰ ਨੂੰ ਪਸੰਦ ਆ ਜਾਏ । ਸਾ-ਉਹ ਜੀਵ-ਇਸਤ੍ਰੀ । ਤਿਤੁ-ਉਸ ਵਿਚ । ਤਿਤੁ ਰਾਹਿ-ਉਸ ਰਾਹ ਉੱਤੇ । ੨ ।

ਅਰਥ :- ਹੇ ਹਰੀ ਦੇ ਸੰਤ ਜਨੋ ! ਮੈਨੂੰ ਦੱਸੋ, ਮੇਰਾ ਸੋਹਣਾ (ਪ੍ਰੀਤਮ) ਕਿਸ ਗਲੀ ਵਿਚ ਮਿਲੇਗਾ ? ਮੈਨੂੰ (ਉਸ ਗਲੀ ਦਾ) ਰਸਤਾ ਦੱਸੋ (ਤਾਂ ਕਿ) ਮੈਂ ਭੀ ਤੁਹਾਡੇ ਪਿੱਛੇ ਪਿੱਛੇ ਤੁਰੀ ਚੱਲਾਂ । ੧ । ਰਹਾਉ ।

(ਹੇ ਜਿੰਗਿਆਸੂ ਜੀਵ-ਇਸਤ੍ਰੀ !) ਜਿਸ ਨੂੰ ਪਿਆਰੇ ਪ੍ਰਭੂ ਦੇ ਸਿਫਤਿ ਸਾਲਾਹ ਦੇ ਬਚਨ ਹਿਰਦੇ ਵਿਚ ਸੁਖਾ ਜਾਂਦੇ ਹਨ, ਜਿਸ ਨੂੰ ਇਹ ਜੀਵਨ-ਤੌਰ ਚੰਗੀ ਲੱਗਣ ਲੱਗ ਪੈਂਦੀ ਹੈ, ਉਹ (ਪਹਿਲਾਂ ਭਾਵੇਂ) ਲਟੋਰ (ਸੀ) ਬੋਝੁ-ਵਿਤੀ (ਸੀ, ਉਹ) ਮਾਲਕ-ਪ੍ਰਭੂ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ, ਉਹ ਸੋਹਣੀ ਜੀਵ-ਇਸਤ੍ਰੀ ਨਿਮ੍ਰਤਾ ਧਾਰ ਕੇ ਪ੍ਰਭੂ-

ਚਰਨਾਂ ਵਿਚ ਮਿਲ ਜਾਂਦੀ ਹੈ । ੧ ।

(ਹੇ ਸਖੀ !) ਇਕ ਪਰਮਾਤਮਾ ਹੀ ਸਭ ਦਾ ਖਸਮ ਹੈ, ਸਾਰੀਆਂ ਸਖੀਆਂ(ਜੀਵ-ਇਸਤ੍ਰੀਆਂ) ਉਸ ਪਿਆਰੇ ਦੀਆਂ ਹੀ ਹਨ; ਪਰ ਜੇਹੜੀ ਪਤੀ-ਪ੍ਰਭੂ ਨੂੰ ਪਸੰਦ ਆ ਜਾਂਦੀ ਹੈ ਉਹ ਚੰਗੀ ਬਣ ਜਾਂਦੀ ਹੈ ।

ਵਿਚਾਰਾ ਗਰੀਬ ਨਾਨਕ (ਉਸ ਦੇ ਰਸਤੇ ਉਤੇ ਤੁਰਨ ਲਈ) ਕੀਹ ਕਰ ਸਕਦਾ ਹੈ ? ਜੇਹੜੀ ਜੀਵ-ਇਸਤ੍ਰੀ ਹਰੀ-ਪ੍ਰਭੂ ਨੂੰ ਚੰਗੀ ਲੱਗ ਪਏ, ਉਹੀ ਉਸ ਰਸਤੇ ਉਤੇ ਤੁਰ ਸਕਦੀ ਹੈ । ੨ । ੨ ।

ਦੇਵਗੰਧਾਰੀ ॥ ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ ਗੁਰਮੁਖਿ
ਰੰਗਿ ਚਲੂਲੈ ਰਾਤੀ ਹਰਿ ਪ੍ਰੇਮ ਭੀਨੀ ਚੋਲੀਐ ॥ ੧ ॥ ਰਹਾਉ ॥ ਹਉ
ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣਿ ਹਰਿ ਢੋਲੀਐ ॥ ਕੋਈ
ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥ ੧ ॥ ਸਤਿਗੁਰੁ
ਪੁਰਖੁ ਮਨਾਵਹੁ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥ ਗੁਰ ਪ੍ਰਸਾਦਿ ਜਨ
ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥ ੨ ॥ ੩ ॥ [ਪੰਨਾ ੫੨੭]

ਪਦ ਅਰਥ :- ਮਨ-ਹੇ ਮਨ ! ਮੁਖਿ-ਮੂੰਹ ਨਾਲ । ਬੋਲੀਐ-ਬੋਲਣਾ ਚਾਹੀਦਾ ਹੈ । ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ਚਲੂਲੈ ਰੰਗਿ-ਗੂੜ੍ਹੇ ਰੰਗ ਵਿਚ । ਰਾਤੀ-ਰੰਗੀ ਜਾਂਦੀ ਹੈ । ਚੋਲੀਐ-ਚੋਲੀ, ਹਿਰਦਾ । ਭੀਨੀ-ਭਿੱਜ ਜਾਂਦੀ ਹੈ, ਤਰ ਹੋ ਜਾਂਦੀ ਹੈ । ੧ । ਰਹਾਉ ।

ਹਉ-ਮੈਂ । ਫਿਰਉ-ਫਿਰਉਂ, ਫਿਰਦੀ ਹਾਂ । ਦਿਵਾਨੀ-ਕਮਲੀ । ਆਵਲ ਬਾਵਲ-ਬਾਵਲੀ, ਝੱਲੀ । ਕਾਰਣਿ-(ਮਿਲਣ) ਵਾਸਤੇ । ਢੋਲੀਐ-ਢੋਲਾ, ਪਿਆਰਾ । ਤਿਸ ਕੀ-[ਲਫਜ਼ 'ਤਿਸੁ' ਦਾ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ] । ਗੁਲ ਗੋਲੀਐ-ਗੋਲੀਆਂ ਦੀ ਗੋਲੀ । ੧ ।

ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਜਲ । ਝੋਲੀਐ-ਝੋਲ ਕੇ, ਹਿਲਾ ਕੇ, ਪ੍ਰੇਮ ਨਾਲ । ਪ੍ਰਸਾਦਿ-ਕਿਰਪਾ ਨਾਲ । ਦੇਹ-ਸਰੀਰ, ਹਿਰਦਾ । ਟੋਲੀਐ-ਟੋਲ ਕੇ । ੨ ।

ਅਰਥ :- ਹੇ ਮੇਰੇ ਮਨ ! ਮੂੰਹੋਂ ਸਦਾ ਪਰਮਾਤਮਾ ਦਾ ਨਾਮ ਉਚਾਰਨਾ ਚਾਹੀਦਾ ਹੈ । ਹੇ ਭਾਈ ! ਗੁਰੂ ਦੀ ਸਰਨ ਪੈ ਕੇ ਜੇਹੜੀ ਜੀਵ-ਇਸਤ੍ਰੀ (ਪ੍ਰਭੂ-ਪ੍ਰੇਮ ਦੇ) ਗੂੜ੍ਹੇ ਰੰਗ ਵਿਚ ਰੰਗੀ ਜਾਂਦੀ ਹੈ ਉਸ ਦੀ ਹਿਰਦਾ-ਚੋਲੀ ਪ੍ਰਭੂ-ਪ੍ਰੇਮ ਨਾਲ ਤਰੋ-ਤਰ ਰਹਿੰਦੀ ਹੈ । ੧ । ਰਹਾਉ ।

ਹੇ ਭਾਈ ! ਮੈਂ ਉਸ ਪਿਆਰੇ ਹਰੀ-ਪ੍ਰਭੂ ਨੂੰ ਮਿਲਣ ਵਾਸਤੇ ਕਮਲੀ ਹੋਈ ਫਿਰਦੀ

ਹਾਂ, ਝੱਲੀ ਹੋਈ ਫਿਰਦੀ ਹਾਂ । ਜੇ ਕੋਈ ਮੈਨੂੰ ਮੋਰਾ ਪਿਆਰਾ ਪ੍ਰੀਤਮ ਮਿਲਾ ਦੇਵੇ, ਤਾਂ
ਮੈਂ ਉਸ ਦੀਆਂ ਗੋਲੀਆਂ ਦੀ ਗੋਲੀ (ਬਣਨ ਨੂੰ ਤਿਆਰ ਹਾਂ) । ੧ ।

(ਹੇ ਜਿੰਗਿਆਸੂ ਜੀਵ-ਇਸਤੀ !) ਤੂੰ ਆਪਣੇ ਗੁਰੂ ਸਤਪੁਰਖ ਨੂੰ ਪ੍ਰਸੰਨ ਕਰ ਲੈ
(ਗੁਰੂ ਦੇ ਦੱਸੇ ਰਸਤੇ ਉਤੇ ਤੁਰਨਾ ਸ਼ੁਰੂ ਕਰ, ਤੇ, ਉਸ ਦਾ ਦਿੱਤਾ ਹੋਇਆ) ਆਤਮਕ
ਜੀਵਨ ਦੇਣ ਵਾਲਾ ਹਰਿ-ਨਾਮ-ਜਲ ਪ੍ਰੇਮ ਨਾਲ ਪੀਂਦੀ ਰਹੁ (ਇਹੀ ਤਰੀਕਾ ਹੈ ਢੋਲੇ-
ਹਰੀ ਨੂੰ ਮਿਲਣ ਦਾ) ।

ਹੇ ਦਾਸ ਨਾਨਕ ! ਗੁਰੂ ਦੀ ਕਿਰਪਾ ਨਾਲ ਹੀ ਪਰਮਾਤਮਾ ਮਿਲਦਾ ਹੈ, ਤੇ
ਮਿਲਦਾ ਹੈ ਆਪਣੇ ਹਿਰਦੇ ਵਿਚ ਹੀ ਭਾਲ ਕੀਤਿਆਂ । ੨ । ੩ ।

ਦੇਵਗੰਧਾਰੀ ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ ਜਬ ਹਮ
ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥ ੧ ॥ ਰਹਾਉ ॥ ਲੋਕਨ
ਕੀ ਚਤੁਰਾਈ ਉਪਮਾ ਤੇ ਬੈਸੰਤਰਿ ਜਾਰਿ ॥ ਕੋਈ ਭਲਾ ਕਹਉ ਭਾਵੈ ਬੁਰਾ
ਕਹਉ ਹਮ ਤਨੁ ਦੀਓ ਹੈ ਢਾਰਿ ॥ ੧ ॥ ਜੋ ਆਵਤ ਸਰਣਿ ਠਾਕੁਰ ਪ੍ਰਭ
ਤੁਮਰੀ ਤਿਸੁ ਰਾਖਹੁ ਕਿਰਪਾ ਧਾਰਿ ॥ ਜਨ ਨਾਨਕ ਸਰਣਿ ਤੁਮਾਰੀ ਹਰਿ
ਜੀਉ ਰਾਖਹੁ ਲਾਜ ਮੁਰਾਰਿ ॥ ੨ ॥ ੪ ॥ [ਪੰਨਾ ਪ੨੭]

ਪਦ ਅਰਥ :—ਅਬ—ਹੁਣ । ਪਹਿ—ਪਾਸ, ਕੋਲ । ਹਾਰਿ—ਹਾਰ ਕੇ, ਖੱਕ ਕੇ, ਹੋਰ
ਸਾਹੇ ਆਸਰੇ ਛੱਡ ਕੇ । ਜਬ—ਹੁਣ ਜਦੋਂ । ਪ੍ਰਭੂ ਕੀ ਸਰਣਿ—ਹੇ ਪ੍ਰਭੂ ! ਤੇਰੀ ਸਰਨ ।
ਰਾਖੁ—ਬਚਾ ਲੈ । ੧ । ਰਹਾਉ ।

ਲੋਕਨ ਕੀ—ਲੋਕਾਂ ਵਾਲੀ । ਉਪਮਾ—ਵਡਿਆਈ । ਤੇ—ਉਹ ਸਾਰੀਆਂ । ਬੈਸੰਤਰਿ
ਅੱਗ ਵਿਚ । ਜਾਰਿ—ਜਾਰਿ ਦੀਓ, ਸਾੜ ਦਿੱਤੀ ਹੈ । ਕਹਉ—[ਹੁਕਮੀ ਭਵਿੱਖਤ, ਅੱਠ
ਪੁਰਖ, ਇਕ ਵਚਨ । ਨੋਟ :—ਇਹ ਧਿਆਨ ਰੱਖਣਾ ਕਿ ਇਹ ਲਫਜ਼ ਇਥੇ 'ਵਰਤਮਾਨ
ਕਾਲ, ਉੱਤਮ ਪੁਰਖ, ਇਕ ਵਚਨ' ਨਹੀਂ ਹੈ] ਬੇਸ਼ੱਕ ਆਖੇ । ਢਾਰਿ ਦੀਓ—ਢਾਲ
ਦਿੱਤਾ ਹੈ, ਭੇਟਾ ਕਰ ਦਿੱਤਾ ਹੈ, ਦੇਹ-ਅੰਧਿਆਸ ਦੂਰ ਕਰ ਦਿੱਤਾ ਹੈ, ਸਰੀਰਕ ਮੋਹ ਛੱਡ
ਦਿੱਤਾ ਹੈ । ੧ ।

ਠਾਕੁਰ ਪ੍ਰਭ—ਹੇ ਠਾਕੁਰ ! ਹੇ ਪ੍ਰਭੂ ! ਰਾਖਹੁ—ਤੂੰ ਰੱਖਦਾ ਹੈਂ । ਧਾਰਿ—ਧਾਰ ਕੇ ।
ਮੁਰਾਰਿ—ਹੇ ਮੁਰਾਰੀ ! ੨ ।

ਅਰਥ :—ਹੁਣ ਮੈਂ ਹੋਰ ਸਾਹੇ ਆਸਰੇ ਛੱਡ ਕੇ ਮਾਲਕ-ਪ੍ਰਭੂ ਦੀ ਸਰਨ ਆ ਗਈ
ਹਾਂ । ਜਦੋਂ ਹੁਣ, ਹੇ ਪ੍ਰਭੂ ! ਮੈਂ ਤੇਰੀ ਸਰਨ ਆ ਗਈ ਹਾਂ, ਚਾਹੇ ਮੈਨੂੰ ਰੱਖ ਚਾਹੇ ਮਾਰ
(ਜਿਵੇਂ ਤੇਰੀ ਰਜ਼ਾ ਹੈ ਮੈਨੂੰ ਉਸੇ ਹਾਲ ਰੱਖ) । ੧ । ਰਹਾਉ ।

ਦੁਨੀਆ ਵਾਲੀ ਸਿਆਣਪ, ਤੇ, ਦੁਨੀਆ ਵਾਲੀ ਵਡਿਆਈ—ਇਹਨਾਂ ਨੂੰ ਮੈਂ
ਅੱਗ ਵਿਚ ਸਾੜ ਦਿੱਤਾ ਹੈ। ਚਾਹੇ ਕੋਈ ਮੈਨੂੰ ਚੰਗਾ ਆਖੇ, ਚਾਹੇ ਕੋਈ ਮੰਦਾ ਆਖੇ, ਮੈਂ
ਤਾਂ ਆਪਣਾ ਸਰੀਰ (ਠਾਕੁਰ ਦੇ ਚਰਨਾਂ ਵਿਚ) ਭੇਟ ਕਰ ਦਿੱਤਾ ਹੈ। ੧।

ਹੇ ਮਾਲਕ ! ਹੇ ਪ੍ਰਭੂ ! ਜੇਹੜਾ ਭੀ ਕੋਈ (ਵਡ ਭਾਗੀ) ਤੇਰੀ ਸਰਨ ਆ ਪੈਂਦਾ
ਹੈ, ਤੂੰ ਮੋਹਰ ਕਰ ਕੇ ਉਸ ਦੀ ਰੱਖਿਆ ਕਰਦਾ ਹੈਂ। ਹੇ ਦਾਸ ਨਾਨਕ ! (ਆਖ—) ਹੇ
ਹਰੀ ਜੀ ! ਹੇ ਮੁਰਾਰੀ ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਇੱਜ਼ਤ ਰੱਖ। ੨। ੪।

ਦੇਵਗੰਧਾਰੀ ॥ ਹਰਿ ਗੁਣ ਗਾਵੈ ਹਉ ਤਿਸੁ ਬਲਿਹਾਰੀ ॥ ਦੇਖਿ
ਦੇਖਿ ਜੀਵਾ ਸਾਧ ਗੁਰ ਦਰਸਨੁ ਜਿਸੁ ਹਿਰਦੈ ਨਾਮੁ ਮੁਰਾਰੀ ॥੧॥ ਰਹਾਉ॥
ਤੁਮ ਪਵਿਤ੍ਰ ਪਾਵਨ ਪੁਰਖ ਪ੍ਰਭ ਸੁਆਮੀ ਹਮ ਕਿਉ ਕਰਿ ਮਿਲਹ ਜੁਠਾਰੀ।
ਹਮਰੈ ਜੀਇ ਹੋਰੁ ਮੁਖਿ ਹੋਰੁ ਹੋਤ ਹੈ ਹਮ ਕਰਮਹੀਣ ਕੂੜਿਆਰੀ ॥ ੧ ॥
ਹਮਰੀ ਮੁਦ੍ਰ ਨਾਮੁ ਹਰਿ ਸੁਆਮੀ ਰਿਦ ਅੰਤਰਿ ਦੁਸਟ ਦੁਸਟਾਰੀ ॥ ਜਿਉ
ਭਾਵੈ ਤਿਉ ਰਾਖਹੁ ਸੁਆਮੀ ਜਨ ਨਾਨਕ ਸਰਣਿ ਤੁਮਾਰੀ ॥੨॥੫॥[੫੨੭]

ਪਦ ਅਰਥ :-ਹਉ—ਮੈਂ। ਦੇਖਿ—ਵੇਖ ਕੇ। ਜੀਵਾ—ਜੀਵਾਂ, ਮੈਂ ਜੀਉਂਦਾ ਹਾਂ,
ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ। ਜਿਸੁ ਹਿਰਦੈ—ਜਿਸ ਦੇ ਹਿਰਦੇ ਵਿਚ।
ਨਾਮੁ ਮੁਰਾਰੀ—ਮੁਰਾਰੀ ਦਾ ਨਾਮ [ਮੁਰ—ਅਰਿ, ਮੁਰ-ਦੈਤ ਦਾ ਵੈਰੀ। ਪਰਮਾਤਮਾ]। ੧।
ਰਹਾਉ।

ਪਾਵਨ—ਪਵਿਤ੍ਰ। ਪੁਰਖ—ਸਰਬ-ਵਿਆਪਕ। ਕਿਉ ਕਰਿ—ਕਿਵੇਂ ? ਮਿਲਹ—
ਅਸੀ ਮਿਲੀਏ। ਜੁਠਾਰੀ—ਮਲੀਨ। ਜੀਇ—ਜੀ ਵਿਚ [ਲਫਜ਼ 'ਜੀਉ' ਤੋਂ ਅਧਿਕਰਣ
ਕਾਰਕ, ਇਕ ਵਚਨ]। ਮੁਖਿ—ਮੂੰਹ ਵਿਚ। ਕਰਮ ਹੀਣ—ਬਦ-ਕਿਸਮਤ। ਕੂੜਿਆਰੀ
—ਕੂੜ ਦੇ ਵਣਜਾਰੇ। ੧।

ਮੁਦ੍ਰ—ਮੁਹਰ, ਚਿੰਨ੍ਹ, ਨਿਸ਼ਾਨ, ਭੇਖ, ਵਿਖਾਵਾ। ਰਿਦ—ਹਿਰਦਾ। ਦੁਸਟ—ਭੈੜ,
ਮੰਦੇ ਖਿਆਲ। ੨।

ਅਰਥ :-ਮੈਂ ਉਸ (ਗੁਰੂ, ਸਾਧ) ਤੋਂ ਕੁਰਬਾਨ ਜਾਂਦਾ ਹਾਂ ਜੇਹੜਾ (ਹਰ ਵੇਲੇ)
ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ। ਉਸ ਗੁਰੂ ਦਾ ਸਾਧੂ ਦਾ
ਦਰਸਨ ਕਰ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ਜਿਸ ਦੇ ਹਿਰਦੇ ਵਿਚ
(ਸਦਾ) ਪਰਮਾਤਮਾ ਦਾ ਨਾਮ ਵੱਸਦਾ ਹੈ। ੧। ਰਹਾਉ।

ਹੇ ਸੁਆਮੀ ! ਹੇ ਸਰਬ-ਵਿਆਪਕ ਪ੍ਰਭੂ ! ਤੂੰ ਸਦਾ ਹੀ ਪਵਿਤ੍ਰ ਹੈ, ਪਰ ਅਸੀ
ਮੈਲੇ ਜੀਵਨ ਵਾਲੇ ਹਾਂ, ਅਸੀ ਤੈਨੂੰ ਕਿਵੇਂ ਮਿਲ ਸਕਦੇ ਹਾਂ ? ਸਾਡੇ ਦਿਲ ਵਿਚ ਕੁਝ

ਹੋਰ ਹੁੰਦਾ ਹੈ, ਸਾਡੇ ਮੂੰਹ ਵਿਚ ਕੁਝ ਹੋਰ ਹੁੰਦਾ ਹੈ (ਮੂੰਹੋਂ ਅਸੀਂ ਕੁਝ ਹੋਰ ਆਖਦੇ ਹਾਂ),
ਅਸੀਂ ਮੰਦ-ਭਾਗੀ ਹਾਂ, ਅਸੀਂ ਸਦਾ ਕੂੜੀ ਮਾਇਆ ਦੇ ਗਾਹਕ ਬਣੇ ਰਹਿੰਦੇ ਹਾਂ । ੧ ।

ਹੇ ਹਰੀ ! ਹੇ ਸੁਆਮੀ ! ਤੇਰਾ ਨਾਮ ਸਾਡਾ ਵਿਖਾਵਾ ਹੈ (ਅਸੀਂ ਵਿਖਾਵੇ ਦੇ ਤੌਰ
ਤੇ ਜਪਦੇ ਹਾਂ), ਪਰ ਸਾਡੇ ਹਿਰਦੇ ਵਿਚ ਸਦਾ ਮੰਦੇ ਖਿਆਲ ਭਰੇ ਰਹਿੰਦੇ ਹਨ । ਹੇ
ਦਾਸ ਨਾਨਕ ! (ਆਖ-) ਹੇ ਸੁਆਮੀ ! ਮੈਂ ਤੇਰੀ ਸਰਨ ਆ ਪਿਆ ਹਾਂ, ਜਿਵੇਂ ਹੋ ਸਕੇ
ਮੈਨੂੰ (ਇਸ ਪਖੰਡ ਤੋਂ) ਬਚਾ ਲੈ । ੨ । ੫ ।

ਦੇਵਗੰਧਾਰੀ ॥ ਹਰਿ ਕੇ ਨਾਮ ਬਿਨਾ ਸੁੰਦਰਿ ਹੈ ਨਕਟੀ ॥ ਜਿਉ
ਬੇਸੁਆ ਕੇ ਘਰਿ ਪ੍ਰਤੁ ਜਮਤੁ ਹੈ ਤਿਸੁ ਨਾਮੁ ਪਰਿਓ ਹੈ ਧ੍ਰੁਕਟੀ ॥ ੧ ॥
ਰਹਾਉ ॥ ਜਿਨ ਕੈ ਹਿਰਦੈ ਨਾਹਿ ਹਰਿ ਸੁਆਮੀ ਤੇ ਬਿਗੜ ਰੂਪ ਬੇਰਕਟੀ ॥
ਜਿਉ ਨਿਗੁਰਾ ਬਹੁ ਬਾਤਾ ਜਾਣੈ ਓਹੁ ਹਰਿ ਦਰਗਹ ਹੈ ਭ੍ਰੁਸਟੀ ॥ ੧ ॥
ਜਿਨ ਕਉ ਦਇਆਲੁ ਹੋਆ ਮੇਰਾ ਸੁਆਮੀ ਤਿਨਾ ਸਾਧ ਜਨਾ ਪਗ
ਚਕਟੀ ॥ ਨਾਨਕ ਪਤਿਤ ਪਵਿਤ ਮਿਲਿ ਸੰਗਤਿ ਗੁਰ ਸਤਿਗੁਰ ਪਾਛੈ
ਛੁਕਟੀ ॥੨॥੬॥ ਛਕਾ ੧ [ਪੰਨਾ ੫੨੮]

ਪਦ ਅਰਥ :- ਸੁੰਦਰਿ—[ਇਸਤ੍ਰੀ ਲਿੰਗ ਲਫਜ਼] ਸੋਹਣੀ ਇਸਤ੍ਰੀ । ਨਕਟੀ—
ਨਕ ਕੱਟੀ, ਨਕ ਵੱਢੀ, ਬਦ-ਸ਼ਕਲ । ਬੇਸੁਆ—ਕੰਜਰੀ। ਘਰਿ—ਘਰ ਵਿਚ । ਜਮਤੁ ਹੈ—
ਜੰਮ ਪੈਂਦਾ ਹੈ । ਪਰਿਓ ਹੈ—ਪੈ ਜਾਂਦਾ ਹੈ । ਧ੍ਰੁਕਟੀ—ਧਰਕਟ ਇਸਤ੍ਰੀ ਦਾ ਪੁੱਤਰ, ਵਿਭ-
ਚਾਰਨ ਦਾ ਪੁਤ੍ਰ, ਹਰਾਮੀ । ੧ । ਰਹਾਉ ।

ਹਿਰਦੈ—ਹਿਰਦੇ ਵਿਚ । ਸੁਆਮੀ—ਮਾਲਕ ਪ੍ਰਭੂ । ਤੇ—ਉਹ ਬੰਦੇ । ਬਿਗੜ-ਰੂਪ—
ਵਿਗੜ ਹੋਈ ਸ਼ਕਲ ਵਾਲੇ, ਬਦ-ਸ਼ਕਲ । ਬੇਰਕਟੀ—[ਰਕਟ-ਰਕਤ, ਰੱਤ, ਲਹੂ] ਵਿਗੜੀ
ਹੋਈ ਰੱਤ ਵਾਲੇ, ਕੋਹੜੀ । ਭ੍ਰੁਸਟੀ—ਵਿਕਾਰਾਂ ਵਿਚ ਡਿੱਗਾ ਹੋਇਆ, ਗੰਦੇ ਆਚਰਨ
ਵਾਲਾ । ੧ ।

ਪਗ—ਪੈਰ । ਚਕਟੀ—ਛੱਟੇ [ਚਟਕੀ], ਪਰਸੇ । ਪਤਿਤ—ਵਿਕਾਰਾਂ ਵਿਚ ਡਿੱਗੇ
ਹੋਏ । ਮਿਲਿ—ਮਿਲ ਕੇ । ਛੁਕਟੀ—[ਛੁਟਕੀ] ਵਿਕਾਰਾਂ ਤੋਂ ਬਚ ਜਾਂਦੇ ਹਨ । ੨ ।

ਅਰਥ :- ਹੇ ਭਾਈ ! ਪਰਮਾਤਮਾ ਦੇ ਨਾਮ ਤੋਂ ਬਿਨਾ ਇਹ ਸੋਹਣੀ (ਮਨੁੱਖੀ)
ਕਾਇਆਂ ਬਦ-ਸ਼ਕਲ ਹੀ ਜਾਣੇ । ਜਿਵੇਂ ਜੇ ਕਿਸੇ ਕੰਜਰੀ ਦੇ ਘਰ ਪੁੱਤਰ ਜੰਮ ਪਏ, ਤਾਂ
ਉਸ ਦਾ ਨਾਮ ਹਰਾਮੀ ਪੈ ਜਾਂਦਾ ਹੈ (ਭਾਵੇਂ ਉਹ ਸ਼ਕਲੋਂ ਸੋਹਣਾ ਭੀ ਪਿਆ ਹੋਵੇ) । ੧।
ਰਹਾਉ ।

ਹੇ ਭਾਈ ! ਜਿੰਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮਾਲਕ-ਪ੍ਰਭੂ ਨਹੀਂ (ਚੇਤੇ) ਉਹ

ਮਨੁੱਖ ਬਦ-ਸ਼ਕਲ ਹਨ; ਉਹ ਕੋਹੜੀ ਹਨ । ਜਿਵੇਂ ਕੋਈ ਗੁਰੂ ਤੋਂ ਬੇ-ਮੁਖ ਮਨੁੱਖ (ਭਾਵੇਂ ਚਤੁਰਾਈ ਦੀਆਂ) ਬਹੁਤ ਗੱਲਾਂ ਕਰਨੀਆਂ ਜਾਣਦਾ ਹੋਵੇ (ਲੋਕਾਂ ਨੂੰ ਭਾਵੇਂ ਪਤਿਆ ਲਏ, ਪਰ) ਪਰਮਾਤਮਾ ਦੀ ਦਰਗਾਹ ਵਿਚ ਉਹ ਭ੍ਰਸ਼ਟਿਆ ਹੋਇਆ ਹੀ (ਗਿਣਿਆ ਜਾਂਦਾ) ਹੈ । ੧ ।

ਹੇ ਨਾਨਕ! (ਆਖ—) ਜਿੰਨ੍ਹਾਂ ਮਨੁੱਖਾਂ ਉੱਤੇ ਪਿਆਰਾ ਪ੍ਰਭੂ ਦਇਆਵਾਨ ਹੁੰਦਾ ਹੈ ਉਹ ਮਨੁੱਖ ਸੰਤ ਜਨਾਂ ਦੇ ਪੈਰ ਪਰਸਦੇ ਰਹਿੰਦੇ ਹਨ । ਗੁਰੂ ਦੀ ਸੰਗਤਿ ਵਿਚ ਮਿਲ ਕੇ ਵਿਕਾਰੀ ਮਨੁੱਖ ਭੀ ਚੰਗੇ ਆਚਰਨ ਵਾਲੇ ਬਣ ਜਾਂਦੇ ਹਨ, ਗੁਰੂ ਦੇ ਪਾਏ ਹੋਏ ਪੂਰਨਿਆਂ ਉੱਤੇ ਤੁਰ ਕੇ ਉਹ ਵਿਕਾਰਾਂ ਦੇ ਪੰਜੇ ਵਿਚੋਂ ਬਚ ਨਿਕਲਦੇ ਹਨ । ੨ । ੯ । ਛਕਾ ੧ ।
ਛਕਾ—ਛੱਕਾ, ਛੇ ਸ਼ਬਦਾਂ ਦਾ ਸੰਗ੍ਰਹ ।

ਨੋਟ ! ਸਿਰਲੇਖ ਵਿਚ ਸਿਰਫ ਪਹਿਲੇ ਸ਼ਬਦ ਦੇ ਨਾਲ ਹੀ ਲਫਜ਼ 'ਮਹਲਾ ੪' ਵਰਤਿਆ ਗਿਆ ਹੈ । ਫਿਰ ਕਿਤੇ ਨਹੀਂ ਅਖੀਰਲੇ ਲਫਜ਼ 'ਛਕਾ ੧' ਨੇ ਹੀ ਕੰਮ ਸਾਰ ਦਿੱਤਾ ਹੈ ।

ਦੇਵਗੰਧਾਰੀ ਮਹਲਾ ੫ ਘਰੁ ੨

੧ ਓ ਸਤਿਗੁਰਪ੍ਰਸਾਦਿ ॥ ਮਾਈ ਗੁਰ ਚਰਣੀ ਚਿਤੁ ਲਾਈਐ ॥
ਪ੍ਰਭੁ ਹੋਇ ਕ੍ਰਿਪਾਲੁ ਕਮਲੁ ਪਰਗਾਸੇ ਸਦਾ ਸਦਾ ਹਰਿ ਧਿਆਈਐ ॥ ੧ ॥
ਰਹਾਉ ॥ ਅੰਤਰਿ ਏਕੋ ਬਾਹਰਿ ਏਕੋ ਸਭ ਮਹਿ ਏਕੁ ਸਮਾਈਐ ॥ ਘਟਿ ਅਵਘਟਿ ਰਵਿਆ ਸਭ ਠਾਈ ਹਰਿ ਪੂਰਨ ਬ੍ਰਹਮੁ ਦਿਖਾਈਐ ॥ ੧ ॥ ਉਸਤਤਿ ਕਰਹਿ ਸੇਵਕ ਮੁਨਿ ਕੇਤੇ ਤੇਰਾ ਅੰਤੁ ਨ ਕਤਹੁ ਪਾਈਐ ॥ ਸੁਖਦਾਤੇ ਦੁਖਭੰਜਨ ਸੁਆਮੀ ਜਨ ਨਾਨਕ ਸਦ ਬਲਿ ਜਾਈਐ ॥ ੨ ॥ ੧ ॥ [ਪੰਨਾ ਪ੨੮]

ਪਦ ਅਰਥ :-ਮਾਈ—ਹੇ ਮਾਂ ! ਲਾਈਐ—ਜੋੜਨਾ ਚਾਹੀਦਾ ਹੈ । ਕਮਲੁ—ਕੋਲ-ਫੁੱਲ । ਪਰਗਾਸੇ—ਖਿੜ ਪੈਂਦਾ ਹੈ । ੧ । ਰਹਾਉ ।

ਅੰਤਰਿ—(ਸਰੀਰਾਂ ਦੇ) ਅੰਦਰ। ਸਭ ਮਹਿ—ਸਾਰੀ ਸ੍ਰਿਸ਼ਟੀ ਵਿਚ। ਘਟਿ ਅਵਘਟਿ—ਹਰੇਕ ਸਰੀਰ ਵਿਚ । ਸਭ ਠਾਈ—ਸਭ ਥਾਵਾਂ ਵਿਚ । ਦਿਖਾਈਐ—ਦਿਖਾਈ ਦੇਂਦਾ ਹੈ । ੧ ।

ਉਸਤਤਿ—ਵਡਿਆਈ, ਸਿਫਤਿ ਸਾਲਾਹ । ਮੁਨਿ ਕੇਤੇ—ਬੇਅੰਤ ਮੁਨੀ । ਕਤਹੁ—ਕਿਸੇ ਪਾਸੋਂ ਭੀ । ਸੁਖ ਦਾਤੇ—ਹੇ ਸੁਖ ਦੇਣ ਵਾਲੇ ! ਦੁਖ ਭੰਜਨ—ਹੇ ਦੁੱਖਾਂ ਦੇ ਨਾਸ ਕਰਨ ਵਾਲੇ ! ਸਦ—ਸਦਾ । ੨ ।

ਅਰਥ :-ਹੇ ਮਾਂ ! ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨਾ ਚਾਹੀਦਾ ਹੈ । (ਗੁਰੂ ਦੀ

ਰਾਹੀਂ ਜਦੋਂ) ਪਰਮਾਤਮਾ ਦਇਆਵਾਨ ਹੁੰਦਾ ਹੈ, ਤਾਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ। ਹੇ ਮਾਂ ! ਸਦਾ (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ੧। ਰਹਾਉ।

ਹੇ ਮਾਂ ! ਸਰੀਰਾਂ ਦੇ ਅੰਦਰ ਇਕ ਪਰਮਾਤਮਾ ਹੀ ਵੱਸ ਰਿਹਾ ਹੈ, ਬਾਹਰ ਸਾਰੇ ਜਗਤ-ਖਿਲਾਰੇ ਵਿਚ ਭੀ ਇਕ ਪਰਮਾਤਮਾ ਹੀ ਵੱਸ ਰਿਹਾ ਹੈ, ਸਾਰੀ ਸ੍ਰਿਸ਼ਟੀ ਵਿਚ ਉਹੀ ਇਕ ਵਿਆਪਕ ਹੈ। ਹਰੇਕ ਸਰੀਰ ਵਿਚ ਹਰ ਥਾਂ ਸਰਬ-ਵਿਆਪਕ ਪਰਮਾਤਮਾ ਹੀ (ਵੱਸਦਾ) ਦਿੱਸ ਰਿਹਾ ਹੈ। ੧।

ਹੇ ਪ੍ਰਭੂ ! ਬੇਅੰਤ ਤਿਸੀ ਮੁਨੀ, ਤੇ, ਬੇਅੰਤ (ਤੇਰੇ) ਸੇਵਕ ਤੇਰੀ ਵਡਿਆਈ ਕਰਦੇ ਆ ਰਹੇ ਹਨ, ਕਿਸੇ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਿਆ। ਹੇ ਦਾਸ ਨਾਨਕ ! (ਆਖ-) ਹੇ ਸੁਖ ਦੇਣ ਵਾਲੇ ! ਹੇ ਦੁੱਖਾਂ ਦੇ ਨਾਸ ਕਰਨ ਵਾਲੇ ! ਤੈਥੋਂ ਸਦਾ ਸਦਕੇ ਜਾਣਾ ਚਾਹੀਦਾ ਹੈ। ੨। ੧।

ਦੇਵਗੰਧਾਰੀ ॥ ਮਾਈ ਹੋਨਹਾਰ ਸੋ ਹੋਈਐ ॥ ਚਾਚਿ ਰਹਿਓ ਰਚਨਾ
ਪ੍ਰਭੁ ਅਪਨੀ ਕਹਾ ਲਾਭੁ ਕਹਾ ਖੋਈਐ ॥ ੧ ॥ ਰਹਾਉ ॥ ਕਹ ਫੁਲਹਿ
ਆਨੰਦ ਬਿਖੈ ਸੋਗ ਕਬ ਹਸਨੋ ਕਬ ਰੋਈਐ ॥ ਕਬਹੂ ਮੈਲੁ ਭਰੇ ਅਭਿ-
ਮਾਨੀ ਕਬ ਸਾਧੂ ਸੰਗਿ ਧੋਈਐ ॥ ੧ ॥ ਕੋਇ ਨਾ ਮੇਟੈ ਪ੍ਰਭ ਕਾ ਕੀਆ
ਦੂਸਰ ਨਾਹੀ ਅਲੋਈਐ ॥ ਕਹੁ ਨਾਨਕ ਤਿਸੁ ਗੁਰ ਬਲਿਹਾਰੀ ਜਿਹ ਪ੍ਰਸਾਦਿ
ਸੁਖਿ ਸੋਈਐ ॥ ੨ ॥ ੨ ॥ [ਪੰਨਾ ੫੨੮]

ਪਦ ਅਰਥ :- ਮਾਈ-ਹੇ ਮਾਂ ! ਹੋਨਹਾਰ-ਜੋ (ਪ੍ਰਭੂ ਦੇ ਹੁਕਮ ਵਿਚ) ਜ਼ਰੂਰ ਵਾਪਰਨੀ ਹੈ। ਚਾਚਿ ਰਹਿਓ-ਰੁੱਝਾ ਹੋਇਆ ਹੈ। ਰਚਨਾ-ਖੇਡ। ਕਹਾ-ਕਿਤੇ। ਖੋਈਐ-ਖੋਹ ਰਿਹਾ ਹੈ। ੧। ਰਹਾਉ।

ਕਹ-ਕਿਤੇ। ਫੁਲਹਿ-ਵਧਦੇ ਫੁਲਦੇ ਹਨ। ਬਿਖੈ-ਵਿਸ਼ੇ-ਵਿਕਾਰ। ਸੋਗ-ਗ਼ਮ। ਹਸਨੋ-ਹਾਸਾ। ਕਬ-ਕਦੇ। ਰੋਈਐ-ਰੋਈਦਾ ਹੈ। ਭਟੇ-ਲਿਬੜੇ ਹੋਏ। ਅਭਿਮਾਨੀ-ਅਹੰਕਾਰੀ। ਸਾਧੂ ਸੰਗਿ-ਗੁਰੂ ਦੀ ਸੰਗਤਿ ਵਿਚ। ੧।

ਮੇਟੈ-ਮਿਟਾ ਸਕਦਾ। ਅਲੋਈਐ-ਵੇਖੀਦਾ ਹੈ। ਕਹੁ-ਆਖ। ਜਿਹ ਪ੍ਰਸਾਦਿ-ਜਿਸ ਦੀ ਕਿਰਪਾ ਨਾਲ। ਸੁਖਿ-ਆਤਮਕ ਆਨੰਦ ਵਿਚ। ਸੋਈਐ-ਲੀਨ ਰਹਿ ਸਕੀਦਾ ਹੈ। ੨।

ਅਰਥ :- ਹੇ ਮਾਂ ! (ਜਗਤ ਵਿਚ) ਉਹੀ ਕੁਝ ਵਰਤ ਰਿਹਾ ਹੈ ਜੋ (ਪਰਮਾਤਮਾ ਦੀ ਰਜ਼ਾ ਅਨੁਸਾਰ) ਜ਼ਰੂਰ ਵਾਪਰਨਾ ਹੈ। ਪਰਮਾਤਮਾ ਆਪ ਆਪਣੀ ਇਸ ਜਗਤ-

ਖੇਡ ਵਿਚ ਰੁੱਝਾ ਪਿਆ ਹੈ, ਕਿਤੇ ਲਾਭ ਦੇ ਰਿਹਾ ਹੈ, ਕਿਤੇ ਕੁਝ ਖੋਹ ਰਿਹਾ ਹੈ । ੧ ।
ਰਹਾਉ ।

ਹੇ ਮਾਂ ! (ਜਗਤ ਵਿਚ) ਕਿਤੇ ਖੁਸ਼ੀਆਂ ਵਧ ਫੁਲ ਰਹੀਆਂ ਹਨ, ਕਿਤੇ ਵਿਸ਼ੇ-
ਵਿਕਾਰਾਂ ਦੇ ਕਾਰਨ ਗਮ-ਚਿੰਤਾ ਵਧ ਰਹੇ ਹਨ । ਕਿਤੇ ਹਾਸਾ ਹੋ ਰਿਹਾ ਹੈ, ਕਿਤੇ ਰੋਣਾ
ਪਿਆ ਹੋਇਆ ਹੈ । ਕਿਤੇ ਕੋਈ ਅਹੰਕਾਰੀ ਮਨੁੱਖ ਹਉਮੈ ਦੀ ਮੈਲ ਨਾਲ ਲਿਬੜੇ ਪਏ
ਹਨ, ਕਿਤੇ ਗੁਰੂ ਦੀ ਸੰਗਤਿ ਵਿਚ ਬੈਠ ਕੇ (ਹਉਮੈ ਦੀ ਮੈਲ ਨੂੰ) ਧੌਤਾ ਜਾ ਰਿਹਾ ਹੈ । ੧ ।

(ਹੇ ਮਾਂ ! ਜਗਤ ਵਿਚ ਪਰਮਾਤਮਾ ਤੋਂ ਬਿਨਾ) ਕੋਈ ਦੂਜਾ ਨਹੀਂ ਦਿੱਸਦਾ, ਕੋਈ
ਜੀਵ ਉਸ ਪਰਮਾਤਮਾ ਦਾ ਕੀਤਾ (ਹੁਕਮ) ਮਿਟਾ ਨਹੀਂ ਸਕਦਾ ।

ਹੇ ਨਾਨਕ ! ਆਖ-ਮੈਂ ਉਸ ਗੁਰੂ ਤੋਂ ਕੁਰਬਾਨ ਹਾਂ ਜਿਸ ਦੀ ਕਿਰਪਾ ਨਾਲ
(ਪਰਮਾਤਮਾ ਦੀ ਰਜ਼ਾ ਵਿਚ ਰਹਿ ਕੇ) ਆਤਮਕ ਆਨੰਦ ਵਿਚ ਲੀਨ ਰਹਿ ਸਕੀਦਾ ਹੈ ।
। ੨ । ੨ ।

ਦੇਵਗੰਧਾਰੀ ॥ ਮਾਈ ਸੁਨਤ ਸੋਚ ਭੈ ਡਰਤ ॥ ਮੇਰ ਤੇਰ ਤਜਉ
ਅਭਿਆਨਾ ਸਰਨਿ ਸੁਆਮੀ ਕੀ ਪਰਤ ॥ ੧ ॥ ਰਹਾਉ ॥ ਜੋ ਜੋ ਕਹੈ ਸੋਈ
ਭਲ ਮਾਨਉ ਨਾਹਿਨ ਕਾਬੋਲ ਕਰਤ ॥ ਨਿਮਖ ਨ ਬਿਸਰਉ ਹੀਏ ਮੋਰੇ ਤੇ
ਬਿਸਰਤ ਜਾਈ ਹਉ ਮਰਤ ॥ ੧ ॥ ਸੁਖਦਾਈ ਪੂਰਨ ਪ੍ਰਭੁ ਕਰਤਾ ਮੇਰੀ
ਬਹੁਤੁ ਇਆਨਪ ਜਰਤ ॥ ਨਿਰਗੁਨਿ ਕਰੂਪਿ ਕੁਲਹੀਣ ਨਾਨਕ ਹਉ,
ਅਨਦਰੂਪ ਸੁਆਮੀ ਭਰਤ ॥ ੨ ॥ ੩ ॥ [ਪੰਨਾ ੫੨੯]

ਪਦ ਅਰਥ :-ਮਾਈ-ਹੇ ਮਾਂ ! ਸੋਚ-ਚਿੰਤਾ । ਭੈ-[ਲਫਜ਼ 'ਭਉ' ਤੋਂ ਬਹੁ
ਵਚਨ] । ਅਨੇਕਾਂ ਡਰ-ਸਹਮ । ਤਜਉ-ਤਜਉਂ, ਮੈਂ ਛੱਡ ਦਿਆਂ । ਪਰਤ-ਪਈ ਰਹਿ ਕੇ
। ੧ । ਰਹਾਉ ।

ਭਲ-ਭਲਾ । ਮਾਨਉ-ਮਾਨਉਂ, ਮੰਨਦੀ ਹਾਂ । ਨਾਹਿਨ-ਨਹੀਂ । ਕਾਬੋਲ-
ਕਬੋਲ, ਉਲਟਾ ਬੋਲ, ਖਰਵਾ ਬੋਲ । ਨਿਮਖ-ਅੱਖ ਝਮਕਣ ਜਿਤਨਾ ਸਮਾ । ਬਿਸਰਉ-
[ਹੁਕਮੀ ਭਵਿੱਖਤ, ਅੱਨ ਪੁਰਖ, ਇਕ ਵਚਨ] ਕਿਤੇ ਵਿਸਰ ਜਾਏ । ਹੀਏ ਮੋਰੇ ਤੇ-ਮੇਰੇ
ਹਿਰਦੇ ਤੋਂ । ਹੀਆ-ਹਿਲਦਾ । ਜਾਈ-ਜਾਈਂ । ਹਉ-ਮੈਂ । ੧ ।

ਸੁਖਦਾਈ-ਸੁਖ ਦੇਣ ਵਾਲਾ । ਇਆਨਪ-ਅੰਵਾਣਪੁਣਾ । ਜਰਤ-ਜਰਦਾ,
ਸਹਾਰਦਾ । ਨਿਰਗੁਨਿ-[ਇਸਤ੍ਰੀ ਲਿੰਗ] ਗੁਣ-ਗੀਨ । ਕਰੂਪਿ-ਭੈੜੇ ਰੂਪ ਵਾਲੀ । ਹਉ
-ਮੈਂ । ਭਰਤ-ਭਰਤਾ, ਖਸਮ । ੨ ।

ਅਰਥ :-ਹੇ ਮਾਂ ! (ਖਸਮ-ਪ੍ਰਭੂ ਦੀ ਸਰਨ ਨਾਹ ਪੈਣ ਵਾਲੀਆਂ ਦੀ ਦਸਾ) ਸੁਣ

ਕੇ ਮੈਨੂੰ ਸੋਚਾਂ ਫੁਰਦੀਆਂ ਹਨ, ਮੈਨੂੰ ਭਰ-ਸਹਮ ਵਾਪਰਦੇ ਹਨ, ਮੈਂ ਡਰਦੀ ਹਾਂ (ਕਿ ਕਿਤੇ ਮੇਰਾ ਭੀ ਇਹੀ ਹਾਲ ਨਾਹ ਹੋਵੇ। ਇਸ ਵਾਸਤੇ ਮੇਰੀ ਸਦਾ ਇਹ ਤਾਂਘ ਰਹਿੰਦੀ ਹੈ ਕਿ) ਮਾਲਕ-ਪ੍ਰਭੂ ਦੀ ਸਠਨ ਪਈ ਰਹਿ ਕੇ ਮੈਂ (ਆਪਣੇ ਅੰਦਰੋਂ) ਮੇਰ-ਤੇਰ ਗਵਾ ਦਿਆਂ, ਅਹੰਕਾਰ ਤਿਆਗ ਦਿਆਂ। ੧। ਰਹਾਉ।

ਹੇ ਮਾਂ ! ਪ੍ਰਭੂ-ਪਤੀ ਜੇਹੜਾ ਜੇਹੜਾ ਹੁਕਮ ਕਰਦਾ ਹੈ, ਮੈਂ ਉਸੇ ਨੂੰ ਭਲਾ ਮੰਨਦੀ ਹਾਂ, ਮੈਂ (ਉਸ ਦੀ ਰਜ਼ਾ ਬਾਰੇ) ਕੋਈ ਉਲਟਾ ਬੋਲ ਨਹੀਂ ਬੋਲਦੀ। (ਹੇ ਮਾਂ ! ਮੇਰੀ ਸਦਾ ਇਹ ਅਰਦਾਸਿ ਹੈ ਕਿ) ਅੱਖ ਬਮਕਣ ਦੇ ਸਮੇਂ ਲਈ ਭੀ ਉਹ ਪ੍ਰਭੂ-ਪਤੀ ਮੇਰੇ ਹਿਰਦੇ ਤੋਂ ਨਾਹ ਵਿਸਰੇ, (ਉਸ ਦੇ) ਭੁਲਾਇਆਂ ਮੈਨੂੰ ਆਤਮਕ ਮੌਤ ਆ ਜਾਂਦੀ ਹੈ। ੧।

ਹੇ ਮਾਂ ! ਉਹ ਸਰਬ-ਵਿਆਪਕ ਕਰਤਾਰ ਪ੍ਰਭੂ (ਮੈਨੂੰ) ਸਾਰੇ ਸੁਖ ਦੇਣ ਵਾਲਾ ਹੈ, ਮੇਰੇ ਅੰਵਾਣਪੁਣੇ ਨੂੰ ਉਹ ਬਹੁਤ ਸਹਾਰਦਾ ਰਹਿੰਦਾ ਹੈ। ਹੇ ਨਾਨਕ ! (ਆਖ-ਹੇ ਮਾਂ !) ਮੈਂ ਗੁਣ-ਹੀਨ ਹਾਂ, ਮੈਂ ਕੋਝੀ ਸ਼ਕਲ ਵਾਲੀ ਹਾਂ, ਮੇਰੀ ਉੱਚੀ ਕੁਲ ਭੀ ਨਹੀਂ ਹੈ; ਪਰ, ਮੇਰਾ ਖਸਮ-ਪ੍ਰਭੂ ਸਦਾ ਖਿੜੇ ਮੱਥੇ ਰਹਿਣ ਵਾਲਾ ਹੈ। ੨। ੩।

ਦੇਵਗੰਧਾਰੀ ॥ ਮਨ ਹਰਿ ਕੀਰਤਿ ਕਰਿ ਸਦ ਹੂੰ ॥ ਗਾਵਤ ਸੁਨਤ ਜਪਤ ਉਧਾਰੈ ਬਰਨ ਅਬਰਨਾ ਸਭ ਹੂੰ ॥ ੧ ॥ ਰਹਾਉ ॥ ਜਹ ਤੇ ਉਪਜਿਓ ਤਹੀ ਸਮਾਇਓ ਇਹ ਬਿਧਿ ਜਾਨੀ ਤਬ ਹੂੰ ॥ ਜਹਾ ਜਹਾ ਇਹ ਦੇਹੀ ਧਾਰੀ ਰਹਨੁ ਨ ਪਾਇਓ ਕਬ ਹੂੰ ॥ ੧ ॥ ਸੁਖ ਆਇਓ ਭੈ ਭਰਮ ਬਿਨਾਸੇ ਕ੍ਰਿਪਾਲ ਹੁਏ ਪ੍ਰਭ ਜਬ ਹੂੰ ॥ ਕਹੁ ਨਾਨਕ ਮੇਰੇ ਪੂਰੇ ਮਨੋਰਥ ਸਾਧ ਸੰਗਿ ਤਜਿ ਲਬ ਹੂੰ ॥ ੨ ॥ ੪ ॥ [ਪੰਨਾ ੫੨੯]

ਪਦ ਅਰਥ :—ਮਨ-ਹੇ ਮਨ ! ਕੀਰਤਿ-ਸਿਫਤਿ ਸਾਲਾਹ। ਸਦ ਹੂੰ-ਸਦਾ ਹੀ। ਉਧਾਰੈ-(ਸੰਸਾਰ-ਸਮੁੰਦਰ ਤੋਂ) ਬਚਾ ਲੈਂਦਾ ਹੈ। ਬਚਨ-ਉੱਚੀ ਜਾਤਿ ਵਾਲਿਆਂ ਨੂੰ। ਅਬਰਨਾ-ਨੀਵੀਂ ਜਾਤਿ ਵਾਲਿਆਂ ਨੂੰ। ਸਭ ਹੂੰ-ਸਭਨਾਂ ਨੂੰ। ੧। ਰਹਾਉ।

ਜਹ ਤੇ-ਜਿਥੋਂ, ਜਿਸ ਥਾਂ ਤੋਂ। ਤਹੀ-ਉਸ ਥਾਂ ਵਿਚ ਹੀ। ਬਿਧਿ-ਤਰੀਕਾ। ਤਬ ਹੂੰ-ਤਦੋਂ ਹੀ। ਜਹਾ ਜਹਾ-ਜਿੱਥੇ ਜਿੱਥੇ। ਦੇਹੀ-ਸਰੀਰ। ਕਬ ਹੂੰ-ਕਦੇ ਭੀ। ੧।

ਭੈ-[ਲਫੜ 'ਭਉ' ਤੋਂ ਬਹੁ ਵਚਨ]। ਸੰਗਿ-ਸੰਗਤਿ ਵਿਚ। ਤਜਿ-ਤਿਆਗ ਕੇ। ਲਬ-ਲਾਲਚ। ੨।

ਅਰਥ :—ਹੇ (ਮੇਰੇ) ਮਨ ! ਸਦਾ ਹੀ ਪਰਮਾਤਮਾ ਦੀ ਸਿਫਤਿ ਸਾਲਾਹ ਕਰਦਾ ਰਹੁ। (ਸਿਫਤਿ ਸਾਲਾਹ ਦੇ ਗੀਤ) ਗਾਣ ਵਾਲਿਆਂ ਨੂੰ ਸੁਣਨ ਵਾਲਿਆਂ ਨੂੰ, ਨਾਮ ਜਪਣ ਵਾਲਿਆਂ ਨੂੰ, ਸਭਨਾਂ ਨੂੰ (ਚਾਹੇ ਉਹ) ਉੱਚੀ ਜਾਤਿ ਵਾਲੇ (ਹੋਣ, ਚਾਹੇ) ਨੀਵੀਂ

ਜਾਤਿ ਵਾਲੇ—ਸਭਨਾਂ ਨੂੰ ਪਰਮਾਤਮਾ ਸੰਸਾਰ-ਸਮੁੰਦਰ ਤੋਂ ਬਚਾ ਲੈਂਦਾ ਹੈ । ੧ । ਰਹਾਉ ।

(ਹੇ ਮੇਰੇ ਮਨ ! ਜਦੋਂ ਸਿਫਤਿ ਸਾਲਾਹ ਕਰਦੇ ਰਹੀਏ) ਤਦੋਂ ਹੀ ਇਹ ਵਿਧੀ ਸਮਝ ਵਿਚ ਆਉਂਦੀ ਹੈ ਕਿ ਜਿਸ ਪ੍ਰਭੂ ਤੋਂ ਜੀਵ ਪੈਦਾ ਹੁੰਦਾ ਹੈ (ਸਿਫਤਿ ਸਾਲਾਹ ਦੀ ਬਰਕਤਿ ਨਾਲ) ਉਸੇ ਵਿਚ ਲੀਨ ਹੋ ਜਾਂਦਾ ਹੈ । (ਹੇ ਮਨ !) ਜਿੱਥੇ ਜਿੱਥੇ ਭੀ ਪਰਮਾਤਮਾ ਨੇ ਇਹ ਸਰੀਰ-ਰਚਨਾ ਕੀਤੀ ਹੈ, ਕਦੇ ਭੀ ਕੋਈ ਸਦਾ ਇਥੇ ਟਿਕਿਆ ਨਹੀਂ ਰਹਿ ਸਕਦਾ । ੧ ।

(ਹੇ ਮੇਰੇ ਮਨ ! ਸਦਾ ਸਿਫਤਿ ਸਾਲਾਹ ਕਰਦਾ ਰਹੁ) ਪਰਮਾਤਮਾ ਜਦੋਂ ਦਇਆਵਾਨ ਹੁੰਦਾ ਹੈ (ਉਸ ਦੀ ਮੋਹਰ ਨਾਲ) ਆਨੰਦ (ਹਿਰਦੇ ਵਿਚ) ਆ ਵੱਸਦਾ ਹੈ, ਤੇ, ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ । ਹੇ ਨਾਨਕ ! ਆਖ-ਸਾਧ ਸੰਗਤਿ ਵਿਚ (ਸਿਫਤਿ ਸਾਲਾਹ ਦੀ ਬਰਕਤਿ ਨਾਲ) ਲਾਲਚ ਤਿਆਗ ਕੇ ਮੇਰੇ ਸਾਰੇ ਮਨੋਰਥ ਪੂਰੇ ਹੋ ਗਏ ਹਨ । ੨ । ੪ ।

ਦੇਵਗੰਧਾਰੀ ॥ ਮਨ ਜਿਉ ਅਪੁਨੇ ਪ੍ਰਭ ਭਾਵਉ ॥ ਨੀਚਹੁ ਨੀਚੁ ਨੀਚੁ ਅਤਿ ਨਾਨਾ ਹੋਇ ਗਰੀਬੁ ਬੁਲਾਵਉ ॥ ੧ ॥ ਰਹਾਉ ॥ ਅਨਿਕ ਅਡੰਬਰ ਮਾਇਆ ਕੇ ਬਿਰਥੇ ਤਾ ਸਿਉ ਪ੍ਰੀਤਿ ਘਟਾਵਉ ॥ ਜਿਉ ਅਪੁਨੇ ਸੁਆਮੀ ਸੁਖੁ ਮਾਨੈ ਤਾ ਮਹਿ ਸੋਭਾ ਪਾਵਉ ॥ ੧ ॥ ਦਾਸਨ ਦਾਸੁ ਰੇਣੁ ਦਾਸਨ ਕੀ ਜਨ ਕੀ ਟਹਲ ਕਮਾਵਉ ॥ ਸਰਬ ਸੁਖ ਬਡਿਆਈ ਨਾਨਕ ਜੀਵਉ ਮੁਖਹੁ ਬੁਲਾਵਉ ॥ ੨ । ੫ ॥ [ਪੰਨਾ ੫੨੬]

ਪਦ ਅਰਥ :-ਮਨ-ਹੇ ਮਨ ! ਜਿਉ-ਜਿਵੇਂ ਹੋ ਸਕੇ । ਪ੍ਰਭ ਭਾਵਉ-ਪ੍ਰਭੂ ਨੂੰ ਚੰਗਾ ਲੱਗ ਪਵਾਂ । ਨਾਨਾ-ਨੇਨਾ, ਨਿੱਕਾ ਜਿਹਾ, ਨਿਮਾਣਾ । ਹੋਇ-ਹੋ ਕੇ । ਬੁਲਾਵਉ-ਬੁਲਾਵਉ, ਮੈਂ ਬੁਲਾਂਦਾ ਹਾਂ । ੧ । ਰਹਾਉ ।

ਅਡੰਬਰ-ਪਸਾਰੇ । ਬਿਰਥੇ-ਵਿਅਰਥ । ਤਾ ਸਿਉ-ਉਹਨਾਂ ਨਾਲ । ਘਟਾਵਉ-ਮੈਂ ਘਟਾਂਦਾ ਹਾਂ । ਮਾਨੈ-ਮੰਨਦਾ ਹੈ । ਪਾਵਉ-ਪਾਵਉ, ਮੈਂ ਪਾਂਦਾ ਹਾਂ, ਮੈਂ ਪ੍ਰਾਪਤ ਕਰਦਾ ਹਾਂ । ੧ ।

ਰੇਣੁ-ਚਰਨ-ਧੂੜ । ਕਮਾਵਉ-ਕਮਾਵਉ, ਮੈਂ ਕਮਾਂਦਾ ਹਾਂ । ਜੀਵਉ-ਜੀਵਉ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ । ਮੁਖਹੁ-ਮੂੰਹ ਨਾਲ । ਬੁਲਾਵਉ-ਮੈਂ ਬੁਲਾਂਦਾ ਹਾਂ । ੨ ।

ਅਰਥ :-ਹੇ ਮੇਰੇ ਮਨ ! ਮੈਂ ਨੀਵਿਆਂ ਤੋਂ ਨੀਵਾਂ ਹੋ ਕੇ, ਬਹੁਤ ਨੀਵਾਂ ਹੋ ਕੇ, ਨਿਮਾਣਾ ਹੋ ਕੇ, ਗਰੀਬ ਬਣ ਕੇ, ਆਪਣੇ ਪ੍ਰਭੂ ਅੱਗੇ ਅਰਜ਼ੋਈ ਕਰਦਾ ਰਹਿੰਦਾ ਹਾਂ,

(ਤਾ ਕਿ) ਜਿਵੇਂ ਭੀ ਹੋ ਸਕੇ ਮੈਂ ਆਪਣੇ ਉਸ ਪ੍ਰਭੂ ਨੂੰ ਚੰਗਾ ਲੱਗਣ ਲੱਗ ਪਵਾਂ । ੧ ।
ਰਹਾਉ ।

ਹੇ ਮੇਰੇ ਮਨ ! ਮਾਇਆ ਦੇ ਇਹ ਅਨੇਕਾਂ ਖਿਲਾਰੇ ਵਿਅਰਥ ਹਨ (ਕਿਉਂਕਿ ਇਹਨਾਂ ਨਾਲੋਂ ਸਾਥ ਟੁੱਟ ਜਾਣਾ ਹੈ), ਮੈਂ ਇਹਨਾਂ ਨਾਲੋਂ ਆਪਣਾ ਪਿਆਰ ਘਟਾਈ ਜਾ ਰਿਹਾ ਹਾਂ, (ਮੈਂ ਇਹੀ ਸਮਝਦਾ ਹਾਂ ਕਿ) ਜਿਵੇਂ ਮੇਰਾ ਆਪਣਾ ਮਾਲਕ-ਪ੍ਰਭੂ ਸੁਖ ਮੰਨਦਾ ਹੈ, ਮੈਂ ਭੀ ਉਸੇ ਵਿਚ (ਸੁਖ ਮੰਨ ਕੇ) ਇੱਜ਼ਤ ਪ੍ਰਾਪਤ ਕਰਦਾ ਹਾਂ । ੧ ।

ਹੇ ਨਾਨਕ ! (ਆਖ—) ਮੈਂ ਆਪਣੇ ਪ੍ਰਭੂ ਦੇ ਦਾਸਾਂ ਦੇ ਦਾਸਾਂ ਦੀ ਚਰਨ-ਧੂੜ ਮੰਗਦਾ ਹਾਂ, ਮੈਂ ਪ੍ਰਭੂ ਦੇ ਸੇਵਕਾਂ ਦੀ ਸੇਵਾ ਕਰਦਾ ਹਾਂ, ਸਾਰੇ ਸੁਖ ਸਾਰੀਆਂ ਵਡਿਆਈਆਂ ਮੈਂ ਇਸੇ ਵਿਚ ਹੀ ਸਮਝਦਾ ਹਾਂ । ਜਦੋਂ ਮੈਂ ਆਪਣੇ ਪ੍ਰਭੂ ਨੂੰ ਮੂੰਹ ਨਾਲ ਬੁਲਾਂਦਾ ਹਾਂ ਮੈਂ ਆਤਮਕ ਜੀਵਨ ਹਾਸਲ ਕਰ ਲੈਂਦਾ ਹਾਂ । ੨ । ੫ ।

ਦੇਵਗੰਧਾਰੀ॥ ਪ੍ਰਭ ਜੀ ਤਉ ਪ੍ਰਸਾਦਿ ਭ੍ਰਮੁ ਡਾਰਿਓ ॥ ਤੁਮਰੀ ਕ੍ਰਿਪਾ
ਤੇ ਸਭੁ ਕੋ ਅਪਨਾ ਮਨ ਮਹਿ ਇਹੈ ਬੀਚਾਰਿਓ ॥ ੧ ॥ ਰਹਾਉ ॥ ਕੋਟਿ
ਪਰਾਧ ਮਿਟੇ ਤੇਰੀ ਸੇਵਾ ਦਰਸਨਿ ਦੁਖੁ ਉਤਾਰਿਓ ॥ ਨਾਮੁ ਜਪਤ ਮਹਾ
ਸੁਖੁ ਪਾਇਓ ਚਿੰਤਾ ਰੋਗੁ ਬਿਦਾਰਿਓ ॥ ੧ ॥ ਕਾਮੁ ਕ੍ਰੋਧੁ ਲੋਭੁ ਬੁਠੁ
ਨਿੰਦਾ ਸਾਧੂ ਸੰਗਿ ਬਿਸਾਰਿਓ ॥ ਮਾਇਆ ਬੰਧ ਕਾਟੇ ਕਿਰਪਾ ਨਿਧਿ
ਨਾਨਕ ਆਪਿ ਉਧਾਰਿਓ ॥ ੨ ॥ ੬ ॥ [ਪੰਨਾ ੫੨੯]

ਪਦ ਅਰਥ :—ਤਉ ਪ੍ਰਸਾਦਿ—ਤਵ ਪ੍ਰਸਾਦਿ, ਤੇਰੀ ਕਿਰਪਾ ਨਾਲ । ਭ੍ਰਮੁ—
ਭਟਕਣਾ । ਡਾਰਿਓ—ਦੂਰ ਕਰ ਦਿੱਤੀ ਹੈ । ਤੋ—ਤੋਂ, ਨਾਲ । ਸਭੁ ਕੋ—ਹਰੇਕ ਜੀਵ ।
ਇਹੈ—ਇਹ ਹੀ । ੧ । ਰਹਾਉ ।

ਕੋਟਿ—ਕੁਝਾਂ । ਪਰਾਧ—ਅਪਰਾਧ, ਪਾਪ । ਦਰਸਨਿ—ਦਰਸਨ ਨਾਲ । ਉਤਾਰਿਓ
—ਲਾਹ ਲਿਆ ਹੈ । ਬਿਦਾਰਿਓ—ਨਾਸ ਕਰ ਲਿਆ ਹੈ । ੧ ।

ਸਾਧੂ ਸੰਗਿ—ਗੁਰੂ ਦੀ ਸੰਗਤਿ ਵਿਚ । ਬਿਸਾਰਿਓ—ਭੁਲਾ ਲਿਆ ਹੈ । ਬੰਧ—
ਬੰਧਨ । ਕਿਰਪਾ ਨਿਧਿ—ਹੇ ਕਿਰਪਾ ਦੇ ਖਜ਼ਾਨੇ ! ਉਧਾਰਿਓ—ਬਚਾ ਲਿਆ ਹੈ । ੨ ।

ਅਰਥ :—ਹੇ ਪ੍ਰਭੂ ਜੀ ! ਤੇਰੀ ਮੋਹਰ ਨਾਲ ਮੈਂ ਆਪਣੇ ਮਨ ਦੀ ਭਟਕਣਾ ਦੂਰ
ਕਰ ਲਈ ਹੈ, ਤੇਰੀ ਹੀ ਕਿਰਪਾ ਨਾਲ ਮੈਂ ਆਪਣੇ ਮਨ ਵਿਚ ਇਹ ਨਿਸਚਾ ਬਣਾ
ਲਿਆ ਹੈ ਕਿ (ਤੇਰਾ ਪੈਦਾ ਕੀਤਾ ਹੋਇਆ) ਹਦੈਕ ਪ੍ਰਾਣੀ ਮੇਰਾ ਆਪਣਾ ਹੀ ਹੈ । ੧ ।
ਰਹਾਉ ।

ਹੇ ਪ੍ਰਭੂ ! ਤੇਰੀ ਸੇਵਾ-ਭਗਤੀ ਕਰਨ ਨਾਲ ਮੇਰੇ (ਪਹਿਲੇ ਕੀਤੇ ਹੋਏ) ਕੁਝਾਂ ਹੀ

ਪਾਪ ਮਿਟ ਗਏ ਹਨ, ਤੇਰੇ ਦਰਸਨ ਨਾਲ ਮੈਂ (ਆਪਣੇ ਅੰਦਰੋਂ ਹਰੇਕ) ਦੁੱਖ ਲਾਹ ਲਿਆ ਹੈ। ਤੇਰਾ ਨਾਮ ਜਪਦਿਆਂ ਮੈਂ ਬੜਾ ਆਨੰਦ ਮਾਣਿਆ ਹੈ, ਤੇ, ਚਿੰਤਾ ਦਾ ਰੋਗ (ਆਪਣੇ ਮਨ ਵਿਚੋਂ) ਦੂਰ ਕਰ ਲਿਆ ਹੈ। ੧।

ਹੇ ਪ੍ਰਭੂ ! ਗੁਰੂ ਦੀ ਸੰਗਤਿ ਵਿਚ ਟਿਕ ਕੇ ਮੈਂ ਕਾਮ ਕ੍ਰੋਧ ਲੋਭ ਖੂਠ ਨਿੰਦਾ (ਆਦਿਕ-ਵਿਕਾਰਾਂ ਨੂੰ ਆਪਣੇ ਮਨ ਵਿਚੋਂ) ਭੁਲਾ ਹੀ ਲਿਆ ਹੈ। ਹੇ ਨਾਨਕ ! (ਆਖ-) ਹੇ ਕਿਰਪਾ ਦੇ ਸ਼ਜ਼ਾਨੇ ਪ੍ਰਭੂ ! ਤੂੰ ਮੇਰੇ ਮਾਇਆ ਦੇ ਬੰਧਨ ਕੱਟ ਦਿੱਤੇ ਹਨ, ਤੂੰ ਆਪ ਹੀ ਮੈਨੂੰ (ਸੰਸਾਰ-ਸਮੁੰਦਰ ਵਿਚੋਂ) ਬਚਾ ਲਿਆ ਹੈ। ੨। ੬।

ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ
ਸੁਆਮੀ ਨਾਨਕ ਓਟ ਗਹੀ ॥ ੧ ॥ ਰਹਾਉ ॥ ਆਪੁ ਮੇਟਿ ਪਏ ਸਰਣਾਈ
ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ
ਅਧੇਰਾ ਲਹੀ ॥ ੧ ॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ
ਅਹੀ ॥ ਖਿਨ ਮਹਿ ਬਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥ ੨ ॥
੭ ॥ [ਪੰਨਾ ੫੨੯]

ਅਰਥ :-ਮਨ-ਹੇ ਮਨ ! ਸਿਆਨਪ-ਚਤੁਰਾਈ। ਰਹੀ-ਮੁੱਕ ਜਾਂਦੀ ਹੈ। ਕਰਨ ਕਰਾਵਨਹਾਰ-ਕਰਨਹਾਰ ਕਰਾਵਨਹਾਰ, ਆਪ ਸਭ ਕੁਝ ਕਰਨ ਅਤੇ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ। ਓਟ-ਆਸਰਾ। ਗਹੀ-ਫੜੀ। ੧। ਰਹਾਉ।

ਆਪੁ-ਆਪਾ-ਭਾਵ। ਮੇਟਿ-ਮਿਟਾ ਕੇ। ਸਾਧੂ ਕਹੀ-ਗੁਰੂ ਦੀ ਦੱਸੀ ਹੋਈ। ਮਾਨਿ-ਮੰਨ ਕੇ। ਲਹੀ-ਦੂਰ ਹੋ ਜਾਂਦਾ ਹੈ। ੧।

ਜਾਨ-ਹੇ ਸੁਜਾਨ ! ਪ੍ਰਬੀਨ-ਹੇ ਸਿਆਣੇ ! ਅਹੀ-ਮੰਗੀ ਹੈ, ਆਇਆ ਹਾਂ। ਉਥਾਪਨਹਾਰੇ-ਹੇ ਨਾਸ ਕਰਨ ਦੀ ਤਾਕਤ ਵਾਲੇ ! ਕੁਦਰਤਿ-ਤਾਕਤ। ਕੀਮ-ਕੀਮਤ। ਪਹੀ-ਪੈਂਦੀ। ੨।

ਅਰਥ :-ਹੇ ਨਾਨਕ ! (ਆਖ-) ਹੇ ਮੇਰੇ ਮਨ ! ਜੇਹੜਾ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ। ੧। ਰਹਾਉ।

ਹੇ ਮੇਰੇ ਮਨ ! ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਜਿੰਨ੍ਹਾਂ ਮਨੁੱਖਾਂ ਨੇ ਗ੍ਰਹਣ ਕੀਤੀ, ਤੇ, ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਉਹਨਾਂ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ, ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ। ੧।

ਹੇ ਸੁਜਾਨ ਤੇ ਸਿਆਣੇ ਮਾਲਕ ! ਹੇ ਮੇਰੇ ਪ੍ਰਭੂ ! ਮੈਂ ਤੇਰੀ ਸਰਨ ਆਇਆ ਹਾਂ।

ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ । ੧ । ੭ ।

ਦੇਵਗੰਧਾਰੀ ਮਹਲਾ ੫ ॥ ਹਰਿ ਪ੍ਰਾਨ ਪ੍ਰਭੂ ਸੁਖ ਦਾਤੇ ॥ ਗੁਰੂ ਪ੍ਰਸਾਦਿ ਕਾਹੂ ਜਾਤੇ ॥ ੧ ॥ ਰਹਾਉ ॥ ਸੰਤ ਤੁਮਾਰੇ ਤੁਮਰੇ ਪ੍ਰੀਤਮ ਤਿਨ ਕਉ ਕਾਲ ਨ ਖਾਤੇ ॥ ਰੰਗਿ ਤੁਮਾਰੈ ਲਾਲ ਭਏ ਹੈ ਰਾਮ ਨਾਮ ਰਸਿ ਮਾਤੇ ॥

੧॥ ਮਹਾ ਕਿਲਬਿਖ ਕੋਟਿ ਦੋਖ ਰੋਗਾ ਪ੍ਰਭ ਦ੍ਰਿਸਟਿ ਤੁਹਾਰੀ ਹਾਤੇ ॥ ਸੋਵਤ ਜਾਗਿ ਹਰਿ ਹਰਿ ਹਰਿ ਗਾਇਆ ਨਾਨਕ ਗੁਰਚਰਨ ਪਰਾਤੇ ॥੨॥੮॥ [੫੨੯]

ਪਦ ਅਰਥ :- ਪ੍ਰਾਨ ਦਾਤੇ—ਹੇ ਜਿੰਦ ਦੇਣ ਵਾਲੇ ! ਸੁਖਦਾਤੇ—ਹੇ ਸੁਖ ਦੇਣ ਵਾਲੇ ! ਪ੍ਰਸਾਦਿ—ਕਿਰਪਾ ਨਾਲ । ਕਾਹੂ—ਕਿਸੇ ਵਿਰਲੇ ਨੇ । ਜਾਤੇ—ਤੇਰੇ ਨਾਲ ਭੁੰਘੀ ਸਾਂਝ ਪਾਈ । ੧। ਰਹਾਉ ।

ਪ੍ਰੀਤਮ—ਹੇ ਪ੍ਰੀਤਮ ! ਕਾਲ—ਆਤਮਕ ਮੌਤ । ਨਾ ਖਾਤੇ—ਨਹੀਂ ਖਾ ਜਾਂਦੀ । ਰੰਗਿ—ਪ੍ਰੇਮ-ਰੰਗ ਵਿਚ । ਲਾਲ—ਚਾ-ਭਰੇ । ਰਸਿ—ਰਸ ਵਿਚ । ਮਾਤੇ—ਮਸਤ । ੧।

ਕਿਲਬਿਖ—ਪਾਪ । ਕੋਟਿ—ਕੁਝ । ਦੋਖ—ਐਥ । ਪ੍ਰਭ—ਹੇ ਪ੍ਰਭੂ ! ਦ੍ਰਿਸਟਿ—ਨਿਗਾਹ । ਹਾਤੇ—ਨਾਸ ਹੋ ਜਾਂਦੇ ਹਨ, ਹਤੇ ਜਾਂਦੇ ਹਨ । ਪਰਾਤੇ—ਪੈਂਦੇ ਹਨ । ੨।

ਅਰਥ :- ਹੇ ਜਿੰਦ ਦੇਣ ਵਾਲੇ ਹਰੀ ! ਹੇ ਸੁਖ ਦੇਣ ਵਾਲੇ ਪ੍ਰਭੂ ! ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਕਿਰਪਾ ਦੀ ਰਾਹੀਂ ਤੇਰੇ ਨਾਲ ਭੁੰਘੀ ਸਾਂਝ ਪਾਈ ਹੈ । ੧। ਰਹਾਉ ।

ਹੇ ਪ੍ਰੀਤਮ ਪ੍ਰਭੂ ! ਜੇਹੜੇ ਤੇਰੇ ਸੰਤ ਤੇਰੇ ਹੀ ਬਣੇ ਰਹਿੰਦੇ ਹਨ, ਆਤਮਕ ਮੌਤ ਉਹਨਾਂ ਦੇ ਸੁੱਚੇ ਜੀਵਨ ਨੂੰ ਮੁਕਾ ਨਹੀਂ ਸਕਦੀ । ਹੇ ਪ੍ਰਭੂ ! ਉਹ ਤੇਰੇ ਸੰਤ ਤੇਰੇ ਪ੍ਰੇਮ-ਰੰਗ ਵਿਚ ਲਾਲ ਹੋਏ ਰਹਿੰਦੇ ਹਨ, ਉਹ ਤੇਰੇ ਨਾਮ-ਰਸ ਵਿਚ ਮਸਤ ਰਹਿੰਦੇ ਹਨ । ੧ ।

ਹੇ ਪ੍ਰਭੂ ! (ਜੀਵਾਂ ਦੇ ਕੀਤੇ ਹੋਏ) ਵਡੇ ਵਡੇ ਪਾਪ, ਕੁਝ ਐਥ ਤੇ ਰੋਗ ਤੇਰੀ ਮੋਹਰ ਦੀ ਨਿਗਾਹ ਨਾਲ ਨਾਸ ਹੋ ਜਾਂਦੇ ਹਨ ।

ਹੇ ਨਾਨਕ ! (ਆਖ—) ਜੇਹੜੇ ਮਨੁੱਖ ਗੁਰੂ ਦੀ ਚਰਨੀਂ ਆ ਪੈਂਦੇ ਹਨ ਉਹ ਸੁੱਤਿਆਂ ਜਾਗਦਿਆਂ ਹਰ ਵੇਲੇ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ । ੨। ੮।

ਦੇਵਗੰਧਾਰੀ ਮਹਲਾ ਸੋ ਪ੍ਰਭੂ ਜਤ ਕਤ ਪੋਖਿਓ ਨੈਣੀ ॥ ਸੁਖਦਾਈ ਜੀਅਨ ਕੇ ਦਾਤਾ ਅੰਮ੍ਰਿਤੁ ਜਾ ਕੀ ਬੈਣੀ ॥ ੧ ॥ ਰਹਾਉ ॥ ਅਗਿਆਨੁ ਅਧੇਰਾ ਸੀਤੀ ਫਾਟਿਆ ਜੀਅ ਦਾਨੁ ਗੁਰ ਦੇਣੀ ॥ ਕਰਿ ਕਿਰਪਾ ਕਰਿ

ਲੀਨੋ ਅਪੁਨਾ ਜਲਤੇ ਸੀਤਲ ਹੋਣੀ ॥੧॥ ਕਰਮੁ ਧਰਮੁ ਕਿਛੁ ਉਪਜਿ ਨ
ਆਇਓ ਨਹ ਉਪਜੀ ਨਿਰਮਲ ਕਰਣੀ ॥ ਛਾਡਿ ਸਿਆਨਖ ਸੰਜਮ ਨਾਨਕ
ਲਾਗੈ ਗੁਰ ਕੀ ਚਰਣੀ ॥੨॥੯॥ [ਪੰਨਾ ੫੩੦]

ਪਦ ਅਰਥ :- ਸਤ ਕੋਰੋ-ਜਿਥੇ ਕਿਥੇ, ਹਰ ਥਾਂ । ਦੇਖਿਓ-ਮੈਂ ਵੇਖ ਲਿਆ ਹੈ ।
ਨੈਣੀ-ਆਪਣੀਆਂ ਅੱਖਾਂ ਨਾਲ । ਕੋ-ਦਾ । ਅੰਮ੍ਰਿਤ-ਆਤਮਕ ਜੀਵਨ ਦੇਣ ਵਾਲਾ
ਜਲ । ਜਾ ਕੀ ਬੈਠੀ-ਜਿਹੜੀ ਸਿਫਤਿ ਸਾਲਾਹ ਵਾਲੇ ਗੁਰ-ਬਚਨਾਂ ਵਿਚ । ਪਾਰਗਉ ।
ਅਧੇਰਾ-ਹਨੇਰਾ । ਸੰਤੀ-ਸੰਤ ਜਨਾਂ ਨੇ । ਜੀਅ ਦਾਨੁ-ਆਤਮਕ ਜੀਵਨ ਦੀ
ਦਾਤਿ । ਗੁਰ ਦੇਣੀ-ਦੇਣਹਾਰ ਗੁਰੂ ਨੇ । ਜਲਤੇ-ਸੜਦੇ । ਸੀਤਲ-ਠੰਢਾ-ਠਾਰ, ਸ਼ਾਂਤ-
ਚਿੱਤ । ੧ ।

ਕਰਮੁ ਧਰਮੁ-(ਸ਼ਾਸਤ੍ਰਾਂ ਅਨੁਸਾਰ ਮਿਥਿਆ ਹੋਇਆ) ਧਾਰਮਿਕ ਕੰਮ । ਉਪਜਿ
ਨ ਆਇਓ-ਮੈਥੋਂ ਹੋ ਨਹੀਂ ਸਕਿਆ । ਨਿਰਮਲ ਕਰਣੀ-(ਤੀਰਥ-ਇਸ਼ਨਾਨ ਆਦਿਕ
ਦੀ ਰਾਹੀਂ) ਸੁੱਚਤਾ ਵਾਲਾ ਕੰਮ । ਛਾਡਿ-ਛੱਡ ਕੇ । ਸੰਜਮ-ਇੰਦ੍ਰਿਆਂ ਨੂੰ ਵੱਸ ਕਰਨ
ਦੀ ਯਤਨ । ੨ ।

ਅਰਥ :- ਹੇ ਭਾਈ ! ਜੇਹੜਾ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ
ਸਾਰੇ ਸੁਖ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਸਿਫਤਿ ਸਾਲਾਹ-ਭਰੇ ਗੁਰ-ਸ਼ਬਦਾਂ
ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਉਸ ਨੂੰ ਮੈਂ (ਗੁਰੂ ਦੀ ਕਿਰਪਾ ਨਾਲ)
ਹਰ ਥਾਂ ਆਪਣੀ ਅੱਖੀਂ ਵੇਖ ਲਿਆ ਹੈ । ੧ । ਰਹਾਉ ।

ਹੇ ਭਾਈ ! ਸੰਤ ਜਨਾਂ ਨੇ (ਮੇਰੇ ਅੰਦਰੋਂ) ਅੰਗਿਆਨ-ਹਨੇਰਾ ਕੱਟ ਦਿੱਤਾ ਹੈ,
ਦੇਣਹਾਰ ਗੁਰੂ ਨੇ ਮੈਨੂੰ ਆਤਮਕ ਜੀਵਨ ਦੀ ਦਾਤਿ ਬਖਸ਼ੀ ਹੈ । ਪ੍ਰਭੂ ਨੇ ਮੇਹਰ ਕਰ ਕੇ
ਮੈਨੂੰ ਆਪਣਾ (ਸੇਵਕ) ਬਣਾ ਲਿਆ ਹੈ (ਤ੍ਰਿਸ਼ਨਾ-ਅੱਗ ਵਿਚ) ਸੜ ਰਿਹਾ (ਸਾਂ, ਹੁਣ)
ਮੈਂ ਸ਼ਾਂਤ-ਚਿੱਤ ਹੋ ਗਿਆ ਹਾਂ । ੧ ।

ਹੈ ਨਾਨਕ ! (ਆਖ-ਹੇ ਭਾਈ ! ਸ਼ਾਸਤ੍ਰਾਂ ਅਨੁਸਾਰ ਮਿਥਿਆ ਹੋਇਆ ਕੋਈ)
ਧਾਰਮਿਕ ਕੰਮ ਮੈਥੋਂ ਹੋ ਨਹੀਂ ਸਕਿਆ, (ਤੀਰਥ-ਇਸ਼ਨਾਨ ਆਦਿਕ ਦੀ ਰਾਹੀਂ)
ਸਰੀਰਕ ਸੁੱਚਤਾ ਵਾਲਾ ਕੋਈ ਕੰਮ ਮੈਂ ਕਰ ਨਹੀਂ ਸਕਿਆ, ਆਪਣੀ ਚਤੁਰਾਈ ਛੱਡ ਕੇ
ਮੈਂ ਗੁਰੂ ਦੀ ਚਰਣੀਂ ਆ ਪਿਆ ਹਾਂ । ੨ । ੯ ।

ਦੇਵਗੰਧਾਰੀ ਮ:ਘ॥ ਹਰਿ ਰਾਮਨਾਮੁ ਜਪਿ ਲਾਹਾ । ਗਤਿ ਪਾਵਹਿ
ਸੁਖ ਸਹਜ ਅਨੰਦਾ ਕਾਟੇ ਜਮ ਕੇ ਢਾਹਾ ॥ ੧ ॥ ਰਹਾਉ ॥ ਖੋਜਤ ਖੋਜਤ
ਖਿਜਿ ਬੀਚਾਰਿਓ ਹਰਿ ਸੰਤ ਜਨਾ ਪਹਿ ਆਹਾ ॥ ਤਿਨ੍ਹਾ ਪਰਾਪਤਿ ਏਹੁ
ਨਿਪਾਨਾ ਜਿਨ੍ਹ ਬੈ ਕਰਮਿ ਲਿਖਾਹਾ ॥੧॥ ਸੇ ਬਡਭਾਗੀ ਸੇ ਪਤਿਵੰਤੇ

ਸੇਈ ਪੂਰੇ ਸਾਹਾ ॥ ਸੁੰਦਰ ਸੁਖੜ ਸਰੂਪ ਤੇ ਨਾਨਕ ਜਿਨ੍ਹ ਹਰਿ ਹਰਿ ਨਾਮੁ
ਵਿਸਾਹਾ ॥੨॥੧੦॥ [ਪੰਨਾ ੫੩੦]

ਪਦ ਅਰਥ :- ਜਪਿ-ਜਪ ਕੇ । ਲਾਹਾ-ਲਾਭ । ਗਤਿ-ਉੱਚੀ ਆਤਮਕ ਅਵ-
ਸਥਾ । ਸਹਜ-ਆਤਮਕ ਅਭੋਲਤਾ । ੧। ਰਹਾਉ ।

ਖੋਜਤ ਖੋਜਤ-ਭਾਲ ਕਰਦਿਆਂ ਕਰਦਿਆਂ । ਪਹਿ-ਪਾਸ । ਆਹਾ-ਹੈ । ਨਿਧਾਨਾ
-ਖਜ਼ਾਨਾ । ਕਰਮਿ-(ਪਰਮਾਤਮਾ ਦੀ) ਬਖ਼ਸ਼ਿਸ਼ ਨਾਲ । ੧।

ਸੇ ਪਤਿਵੰਤਿ-ਉਹ ਹਨ ਵਿੱਛਤ ਵਾਲੇ । ਸਾਹਾ-ਸਾਹੂਕਾਰ । ਸੁਖੜ-ਸੁਚੱਜੇ
ਜੀਵਨ ਵਾਲੇ । ਵਿਸਾਹ-ਖ਼ਰੀਦਿਆ । ੨।

ਅਰਥ :- ਹੇ ਭਾਈ ! ਪਰਮਾਤਮਾ ਦਾ ਨਾਮ ਜਪ ਜਪ ਕੇ ਮਨੁੱਖਾ ਜਨਮ ਦਾ ਲਾਭ
ਖੱਟ । (ਜੇ ਤੂੰ ਨਾਮ ਜਪੇਂਗਾ ਤਾਂ) ਉੱਚੀ ਆਤਮਕ ਅਵਸਥਾ ਹਾਸਲ ਕਰ ਲਏਂਗਾ,
ਆਤਮਕ ਅਭੋਲਤਾ ਦੇ ਸੁਖ ਆਨੰਦ ਮਾਣੇਂਗਾ, ਤੇਰੀਆਂ (ਆਤਮਕ) ਮੌਤ ਦੀਆਂ
ਫਾਹੀਆਂ ਕੱਟੀਆਂ ਜਾਣਗੀਆਂ । ੧। ਰਹਾਉ ।

ਹੇ ਭਾਈ ! ਭਾਲ ਕਰਦਿਆਂ ਕਰਦਿਆਂ ਮੈਂ ਇਸ ਵਿਚਾਰ ਤੇ ਪਹੁੰਚਿਆ ਹਾਂ ਕਿ
(ਇਹ ਲਾਭ) ਪ੍ਰਭੂ ਦੇ ਸੰਤ ਜਨਾਂ ਦੇ ਕੋਲ ਹੈ, ਤੇ, ਇਹ ਨਾਮ-ਖ਼ਜ਼ਾਨਾ ਉਹਨਾਂ ਮਨੁੱਖਾਂ
ਨੂੰ ਮਿਲਦਾ ਹੈ, ਜਿਨ੍ਹਾਂ ਦੇ ਮੱਥੇ ਉੱਤੇ ਪਰਮਾਤਮਾ ਦੀ ਬਖ਼ਸ਼ਿਸ਼ ਨਾਲ (ਇਸ ਦਾ ਪ੍ਰਾਪਤ
ਹੋਣਾ) ਲਿਖਿਆ ਹੋਇਆ ਹੈ । ੧।

ਹੇ ਨਾਨਕ ! (ਆਖ-ਹੇ ਭਾਈ !) ਉਹੀ ਮਨੁੱਖ ਵਫ਼ੇ ਭਾਗਾਂ ਵਾਲੇ ਹਨ ਉਹੀ
ਵਿੱਛਤ ਵਾਲੇ ਹਨ, ਉਹੀ ਪੂਰੇ ਸਾਹ ਹਨ, ਉਹੀ ਸੋਹਣੇ ਹਨ, ਸੁਚੱਜੇ ਹਨ, ਸੋਹਣੇ ਰੂਪ
ਵਾਲੇ ਹਨ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ-ਵੱਖਰ ਖ਼ਰੀਦਿਆ ਹੈ । ੨। ੧੦।

ਦੇਵਰੀਧਾਰੀ ਮ:੫॥ਮਨ ਕਹ ਅਹੰਕਾਰਿ ਅਫਾਰਾ॥ ਦੁਰਗੰਧ ਅਪਵਿਤ੍ਰ
ਅਪਾਵਨ ਭੀਤਰਿ ਜੋ ਦੀਸੈ ਸੋ ਛਾਰਾ ॥੧॥ ਰਹਾਉ ॥ ਜਿਨਿ ਕੀਆ ਤਿਸੁ
ਸਿਮਰਿ ਪਰਾਨੀ ਜੀਉ ਪ੍ਰਾਨ ਜਿਨਿ ਧਾਰਾ ॥ ਤਿਸਹਿ ਤਿਆਗਿ ਅਵਰ
ਲਪਟਾਵਹਿ ਮਰਿ ਜਨਮਹਿ ਮੁਗਧ ਗਵਾਰਾ ॥ ੧ ॥ ਅੰਧ ਗੰਗ ਪਿੰਗੁਲ
ਮਤਿਹੀਨਾ ਪ੍ਰਭ ਰਾਖਹੁ ਰਾਖਨਹਾਰਾ ॥ ਕਰਨ ਕਰਾਵਨਹਾਰ ਸਮਰਥਾ
ਕਿਆ ਨਾਨਕ ਜੀਤ ਬਿਚਾਰਾ ॥ ੨ ॥ ੧੧ ॥ [ਪੰਨਾ ੫੩੦]

ਪਦ ਅਰਥ :- ਮਨ-ਹੇ ਮਨ ! ਕਹ-ਕਾਹੇ ? ਕਿਉਂ ? ਅਹੰਕਾਰਿ-ਅਹੰਕਾਰ
ਨਾਲ । ਅਫਾਰਾ-ਆਫਰਿਆ ਹੋਇਆ । ਦੁਰਗੰਧ-ਬਦ-ਬੋ । ਅਪਾਵਨ-ਗੰਦਾ । ਭੀਤਰਿ
-(ਤੇਰੇ ਸਰੀਰ ਦੇ) ਅੰਦਰ । ਛਾਰਾ-ਨਾਸਵੰਤ । ੧ । ਰਹਾਉ ।

ਜਿਨ-ਜਿਸ (ਕਰਤਾਰ) ਨੇ। ਕੀਆ-ਪੈਦਾ ਕੀਤਾ ਹੈ। ਪਰਾਨੀ-ਹੇ ਪ੍ਰਾਣੀ !
ਜੀਉ-ਜਿੰਦ। ਧਾਰਾ-ਸਹਾਰਾ ਦਿੱਤਾ ਹੈ। ਤਿਸਹਿ-ਉਸ (ਕਰਤਾਰ) ਨੂੰ। ਤਿਆਗਿ-
ਛੱਡ ਕੇ। ਮਰਿ-ਮਰ ਕੇ। ਮੁਗਧ-ਹੇ ਮੂਰਖ ! ਗਵਾਰਾ-ਹੇ ਗੰਵਾਰ ! ੧।

ਅੰਧ-ਅੰਨ੍ਹਾ। ਪਿੰਗੁਲ-ਲੂਲ੍ਹਾ। ਮਤਿ ਹੀਨਾ-ਮੂਰਖ। ਪ੍ਰਭ-ਹੇ ਪ੍ਰਭੂ ! ੨।

ਅਰਥ :-ਹੇ ਮਨ ! ਤੂੰ ਕਿਉਂ ਅਹੰਕਾਰ ਨਾਲ ਆਫਰਿਆ ਹੋਇਆ ਹੈਂ ? (ਤੇਰੇ
ਸਰੀਰ ਦੇ) ਅੰਦਰ ਬਦ-ਬੋ ਹੈ ਤੇ ਗੰਦ ਹੈ, ਤੇ, ਜੇਹੜਾ ਇਹ ਤੇਰਾ ਸਰੀਰ ਦਿੱਸ ਰਿਹਾ ਹੈ
ਇਹ ਭੀ ਨਾਸਵੰਤ ਹੈ। ੧। ਰਹਾਉ।

ਹੇ ਪ੍ਰਾਣੀ ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਜਿਸ ਨੇ ਤੇਰੀ ਜਿੰਦ ਤੇਰੇ
ਪ੍ਰਾਣਾਂ ਨੂੰ (ਸਰੀਰ ਦਾ) ਆਸਰਾ ਦਿੱਤਾ ਹੋਇਆ ਹੈ, ਉਸ ਦਾ ਸਿਮਰਨ ਕਰਿਆ ਕਰ।
ਹੇ ਮੂਰਖ ! ਹੇ ਗੰਵਾਰ ! ਤੂੰ ਉਸ ਪਰਮਾਤਮਾ ਨੂੰ ਭੁਲਾ ਕੇ ਹੋਰ ਪਦਾਰਥਾਂ ਨਾਲ ਚੰਬ-
ਕਿਆ ਰਹਿੰਦਾ ਹੈਂ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ। ੧।

ਹੇ ਸਭ ਜੀਵਾਂ ਦੀ ਰਾਖੀ ਕਰਨ ਦੇ ਸਮਰੱਥ ਪ੍ਰਭੂ ! (ਜੀਵ ਮਾਇਆ ਦੇ ਮੋਹ ਵਿਚ)
ਅੰਨ੍ਹੇ ਹੋਏ ਪਏ ਹਨ, ਤੇਰੇ ਭਜਨ ਵਲੋਂ ਗੁੰਗੀ ਹੋ ਰਹੇ ਹਨ, ਤੇਰੇ ਰਸਤੇ ਤੁਰਨੋਂ ਲੂਲ੍ਹੇ
ਹੋ ਚੁਕੇ ਹਨ, ਮੂਰਖ ਹੋ ਗਏ ਹਨ, ਇਹਨਾਂ ਨੂੰ ਤੂੰ ਆਪ (ਇਸ ਮੋਹ ਵਿਚੋਂ) ਬਚਾ ਲੈ।

ਹੇ ਨਾਨਕ ! (ਆਖ-) ਹੇ ਸਭ ਕੁਝ ਆਪ ਕਰ ਸਕਣ ਵਾਲੇ ਤੇ ਜੀਵਾਂ ਪਾਸੋਂ
ਕਰਾਣ ਦੀ ਸਮਰੱਥਾ ਰੱਖਣ ਵਾਲੇ ਪ੍ਰਭੂ ! ਇਹਨਾਂ ਜੀਵਾਂ ਦੇ ਵੱਸ ਕੁਝ ਭੀ ਨਹੀਂ (ਤੂੰ
ਆਪ ਇਹਨਾਂ ਦੀ ਸਹਾਇਤਾ ਕਰ)। ੨। ੧੧।

ਦੇਵਗੰਧਾਰੀ॥ਸੋ ਪ੍ਰਭੂ ਨੇਰੈ ਹੂ ਤੇ ਨੇਰੈ ॥ ਸਿਮਰਿ ਧਿਆਇ ਗਾਇ
ਗੁਨ ਗੋਬਿੰਦ ਦਿਨੁ ਰੈਨਿ ਸਾਭ ਸਵੇਰੈ ॥ ੧ ॥ ਰਹਾਉ ॥ ਉਧਰੁ ਦੇਹ ਦੁਲਭ
ਸਾਧੂ ਸੰਗਿ ਹਰਿ ਹਰਿ ਨਾਮੁ ਜਪੇਰੈ ॥ ਘਰੀ ਨ ਮੁਹਤੁ ਨ ਚਸਾ ਬਿਲੰਬਹੁ
ਕਾਲੁ ਨਿਤਹਿ ਨਿਤ ਹੇਰੈ ॥੧॥ ਅੰਧ ਬਿਲਾ ਤੇ ਕਾਵਹੁ ਕਰਤੇ ਕਿਆ ਨਾਹੀ
ਘਰਿ ਤੇਰੈ ॥ ਨਾਮੁ ਅਧਾਰੁ ਦੀਜੈ ਨਾਨਕ ਕਉ ਆਨਦ ਸੂਖ ਘਨੇਰੈ ॥ ੨ ॥
੧੨ ॥ ਛਕੇ ੨ ॥ [ਪੰਨਾ ਪੜ੍ਹੋ]

ਪਦ ਅਰਥ :-ਨੇਰੈ ਹੂ ਤੇ ਨੇਰੈ-ਨੇੜੇ ਤੋਂ ਨੇੜੇ, ਨਾਲ ਹੀ। ਰੈਨਿ-ਰਾਤ।
ਸਾਭ-ਸ਼ਾਮ। ੧। ਰਹਾਉ।

ਉਧਰੁ ਦੇਹ-ਸਰੀਰ ਦਾ (ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਲੈ। ਦੁਲਭ
ਦੇਹ-ਜੋ ਮਨੁੱਖਾ ਸਰੀਰ ਮੁਸ਼ਕਿਲ ਨਾਲ ਮਿਲਿਆ ਹੈ। ਸਾਧੂ ਸੰਗਿ-ਗੁਰੂ ਦੀ ਸੰਗਤਿ
ਵਿਚ। ਜਪੇਰੈ-ਜਪਦਾ ਰਹੁ। ਮੁਹਤੁ-ਅੱਧੀ ਘੜੀ। ਚਸਾ-ਨਿਮਖਮਾਤੁ। ਨ ਬਿਲੰਬਹੁ
-ਦੇਰ ਨਾਹ ਕਰ। ਕਾਲੁ-ਮੌਤ। ਹੇਰੈ-ਭੱਕ ਰਹੀ ਹੈ। ੧।

ਬਿਲਾ-ਬਿਲ, ਖੁੱਤ। ਅੰਧ-ਅੰਨ੍ਹੀ। ਤੇ-ਤੋਂ, ਵਿਚੋਂ। ਕਰਤੇ-ਹੇ ਕਰਤਾਰ !
ਘਰਿ ਤੇਰੈ-ਤੇਰੇ ਘਰ-ਵਿਚ। ਅਧਾਰੁ-ਆਸਰਾ। ਕਉ-ਨੂੰ। ਘਨੇਰੈ-ਬਹੁਤ। ੨।

ਅਰਥ :-ਹੇ ਭਾਈ ! ਦਿਨ ਰਾਤ ਸ਼ਾਮ ਸਵੇਰੇ (ਹਰ ਵੇਲੇ) ਪਰਮਾਤਮਾ ਦੇ ਗੁਣ ਗਾਂਦਾ ਰਹੁ, ਪਰਮਾਤਮਾ ਦਾ ਨਾਮ ਸਿਮਰਨਾ ਰਹੁ, ਪਰਮਾਤਮਾ ਦਾ ਧਿਆਨ ਧਰਦਾ ਰਹੁ । ਉਹ ਪਰਮਾਤਮਾ ਤੇਰੇ ਨਾਲ ਹੀ ਵੱਸਦਾ ਹੈ । ੧। ਰਹਾਉ ।

ਹੇ ਭਾਈ ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਿਆ ਕਰ, ਤੇ, ਆਪਣੇ ਇਸ ਮਨੁੱਖਾ ਸਰੀਰ ਨੂੰ (ਵਿਕਾਰਾਂ ਦੇ ਸਮੁੰਦਰ ਵਿਚ ਭੁੱਬਣੋਂ) ਬਚਾ ਲੈ ਜੋ ਬੜੀ ਮੁਸ਼ਕਿਲ ਨਾਲ ਤੈਨੂੰ ਮਿਲਿਆ ਹੈ । ਹੇ ਭਾਈ ! ਮੌਤ ਤੈਨੂੰ ਹਰ ਵੇਲੇ ਸਦਾ ਤੱਕ ਰਹੀ ਹੈ, ਤੂੰ (ਨਾਮ ਸਿਮਰਨ ਵਿਚ) ਇਕ ਘੜੀ ਢਿੱਲ ਨਾਂਹ ਕਰ, ਅੱਧੀ ਘੜੀ ਭੀ ਦੇਰ ਨਾਂਹ ਕਰ, ਰਤਾ ਭੀ ਢਿੱਲ ਨਾਂਹ ਕਰ । ੧ ।

ਹੇ ਕਰਤਾਰ ! ਤੇਰੇ ਘਰ ਵਿਚ ਕਿਸੇ ਚੀਜ਼ ਦੀ ਕਮੀ ਨਹੀਂ (ਮੇਹਰ ਕਰ, ਤੂੰ ਆਪ ਜੀਵਾਂ ਨੂੰ ਮਾਇਆ ਦੇ ਮੋਹ ਦੀ) ਘੁੱਪ ਹਨੇਰੀ ਖੁੱਡ ਵਿਚੋਂ ਕੱਢ ਲੈ । ਹੇ ਕਰਤਾਰ ! ਨਾਨਕ ਨੂੰ ਆਪਣਾ ਨਾਮ-ਆਸਰਾ ਦੇਹ, ਤੇਰੇ ਨਾਮ ਵਿਚ ਬੇਅੰਤ ਸੁਖ ਆਨੰਦ ਹਨ । ੨। ੧੨। ਛਕੇ ੨ ।

ਦੇਵਗੰਧਾਰੀਅ॥ ਮਨ ਗੁਰ ਮਿਲਿ ਨਾਮੁ ਅਗਾਧਿਓ ॥ ਸੂਖ ਸਹਜ ਆਨੰਦ ਮੰਗਲ ਰਸ ਜੀਵਨ ਕਾ ਮੂਲੁ ਬਾਧਿਓ ॥ ੧॥ ਰਹਾਉ ॥ ਕਰਿ ਕਿਰਪਾ ਅਪੁਨਾ ਦਾਸੁ ਕੀਨੋ ਕਾਟੇ ਮਾਇਆ ਫਾਧਿਓ ॥ ਭਾਉ ਭਗਤਿ ਗਾਇ ਗੁਣ ਗੋਬੰਦ ਜਮ ਕਾ ਮਾਰਗੁ ਸਾਧਿਓ ॥ ੧ ॥ ਭਇਓ ਅਨੁਗ੍ਰਹੁ ਮਿਟਿਓ ਮੋਰਚਾ ਅਮੋਲ ਪਦਾਰਥੁ ਲਾਧਿਓ ॥ ਬਲਿਹਾਰੈ ਨਾਨਕ ਲਖ ਬੇਰਾ ਮੇਰੇ ਠਾਕੁਰ ਅਗਮ ਅਗਾਧਿਓ ॥ ੨ ॥ ੧੩ ॥ [ਪੰਨਾ ੫੩੦]

ਪਦ ਅਰਥ :-ਗੁਰ ਮਿਲਿ-ਗੁਰੂ ਨੂੰ ਮਿਲ ਕੇ । ਸਹਜ-ਆਤਮਕ ਅਭੋਲਤਾ । ਮੰਗਲ-ਖੁਸ਼ੀ । ਮੂਲੁ-ਮੁੱਢ । ਬਾਧਿਓ-ਬੰਨ੍ਹ ਲਿਆ । ੧ । ਰਹਾਉ ।

ਕਰਿ-ਕਰ ਕੇ । ਕੀਨੋ-ਬਣਾ ਲਿਆ । ਫਾਧਿਓ-ਫਾਹੀਆਂ । ਭਾਉ-ਪਿਆਰ । ਗਾਇ-ਗਾ ਕੇ । ਮਾਰਗੁ-ਰਸਤਾ । ਸਾਧਿਓ-ਸਾਧ ਲਿਆ, ਵੱਸ ਵਿਚ ਕਰ ਲਿਆ । ੧।

ਅਨੁਗ੍ਰਹੁ-ਕਿਰਪਾ । ਮੋਰਚਾ-ਜੰਗਾਲ । ਅਮੋਲ-ਕੀਮਤੀ । ਨਾਨਕ-ਹੇ ਨਾਨਕ ! ਬੇਰਾ-ਵਾਰੀ । ਅਗਮ-ਅਪਹੁੰਚ । ਅਗਾਧਿਓ-ਅਥਾਹ । ੨ ।

ਅਰਥ :-ਹੇ (ਮੇਰੇ) ਮਨ ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ, ਉਸ ਨੇ ਆਤਮਕ ਅਭੋਲਤਾ ਦੇ ਸੁਖ ਆਨੰਦ ਤੇ ਖੁਸ਼ੀਆਂ ਵਾਲੀ ਜ਼ਿੰਦਗੀ ਦਾ ਮੁੱਢ ਬੰਨ੍ਹ ਲਿਆ । ੧ ।

ਹੇ ਮਨ ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਦਾਸ ਬਣਾ

ਲਿਆ, ਉਸ ਦੇ ਉਸ ਨੇ ਮਾਇਆ ਦੇ ਮੋਹ ਵਾਲੇ ਬੰਧਨ ਕੱਟ ਦਿੱਤੇ। ਉਸ ਮਨੁੱਖ ਨੇ (ਪ੍ਰਭੂ-ਚਰਨਾਂ ਵਿਚ) ਪ੍ਰੇਮ (ਕਰ ਕੇ, ਪ੍ਰਭੂ ਦੀ) ਭਗਤੀ (ਕਰ ਕੇ) ਗੋਬਿੰਦ ਦੇ ਗੁਣ ਗਾ ਕੇ (ਆਤਮਕ) ਮੌਤ ਦੇ ਰਸਤੇ ਨੂੰ ਆਪਣੇ ਵੱਸ ਵਿਚ ਕਰ ਲਿਆ। ੧।

ਹੇ ਮਨ ! ਜਿਸ ਮਨੁੱਖ ਉਤੇ ਪਰਮਾਤਮਾ ਦੀ ਮੋਹਰ ਹੋਈ, ਉਸ (ਦੇ ਮਨ ਤੋਂ ਮਾਇਆ ਦੇ ਮੋਹ) ਦਾ ਜੰਗਾਲ ਲਹਿ ਗਿਆ, ਉਸ ਨੇ ਪਰਮਾਤਮਾ ਦਾ ਕੀਮਤੀ ਨਾਮ-ਪਦਾਰਥ ਲੱਭ ਲਿਆ। ਹੇ ਨਾਨਕ ! (ਆਖ-) ਮੈਂ ਲਖ ਵਾਰੀ ਕੁਰਬਾਨ ਜਾਂਦਾ ਹਾਂ ਆਪਣੇ ਉਸ ਮਾਲਕ-ਪ੍ਰਭੂ ਤੋਂ ਜੋ (ਜੀਵਾਂ ਦੀ ਅਕਲ ਦੀ) ਪਹੁੰਚ ਤੋਂ ਪਰੇ ਹੈ, ਤੇ, ਜੋ ਅਥਾਹ (ਗੁਣਾਂ ਵਾਲਾ) ਹੈ। ੨। ੧੩।

ਦੇਵਰੀਧਾਰੀ ਮਾਘ॥ਮਾਈ ਜੋ ਪ੍ਰਭ ਕੇ ਗੁਨ ਗਾਵੈ॥ ਸਫਲ ਆਇਆ ਜੀਵਨ ਫਲੁ ਤਾ ਕੇ ਪਾਰਬ੍ਰਹਮ ਲਿਵ ਲਾਵੈ ॥੧॥ ਰਹਾਉ॥ ਸੁੰਦਰੁ ਸੁਖੜੁ ਸੂਰੁ ਸੇ ਬੇਤਾ ਜੋ ਸਾਧੂ ਸੰਗੁ ਪਾਵੈ॥ ਨਾਮੁ ਉਚਾਰੁ ਕਰੇ ਹਰਿ ਰਸਨਾ ਬਹੁੜਿ ਨਾ ਜੋਨੀ ਧਾਵੈ॥੧॥ ਪੂਰਨ ਬ੍ਰਹਮੁ ਰਵਿਆ ਮਨ ਤਨ ਮਹਿ ਆਨ ਨ ਦਿਸਟੀ ਆਵੈ॥ ਨਰਕ ਰੋਗੁ ਨਹੀ ਹੋਵਤ ਜਨ ਸੰਗਿ ਨਾਨਕ ਜਿਸੁ ਲੜਿ ਲਾਵੈ॥੨॥੧੪॥ [ਪੰਨਾ ੫੩੧]

ਪਦ ਅਰਥ :—ਮਾਈ—ਹੇ ਮਾਂ ! ਤਾ ਕੋ ਆਇਆ ਸਫਲ—ਜਗਤ ਵਿਚ ਉਸ ਦਾ ਆਉਣਾ ਕਾਮਯਾਬ ਹੋ ਜਾਂਦਾ ਹੈ। ਲਿਵ—ਲਗਨ। ੧। ਰਹਾਉ।

ਸੁਖੜੁ—ਸੁਚੱਜਾ। ਸੂਰੁ—ਸੂਰਮਾ। ਬੇਤਾ—ਗਿਆਨਵਾਨ। ਸਾਧੂ—ਗੁਰੂ। ਸੰਗੁ—ਸਾਥ। ਉਚਾਰੁ ਕਰੇ—ਉਚਾਰਨ ਕਰਦਾ ਹੈ। ਰਸਨਾ—ਜੀਭ (ਨਾਲ)। ਬਹੁੜਿ—ਮੁੜ। ਧਾਵੈ—ਭਟਕਦਾ। ੧।

ਰਵਿਆ—ਹਰ ਵੇਲੇ ਮੌਜੂਦ। ਆਨ—ਕੋਈ ਹੋਰ। ਜਨ ਸੰਗਿ—ਸੰਤ ਜਨਾਂ ਦੀ ਸੰਗਤਿ ਵਿਚ। ਜਿਸੁ ਲੜਿ—ਜਿਸ ਮਨੁੱਖ ਨੂੰ ਸੰਤ ਜਨਾਂ ਦੇ ਲੜ ਨਾਲ। ੨।

ਅਰਥ :—ਹੇ ਮਾਂ ! ਜੇਹੜਾ ਮਨੁੱਖ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਪ੍ਰੇਮ ਬਣਾਈ ਰੱਖਦਾ ਹੈ, ਉਸ ਦਾ ਜਗਤ ਵਿਚ ਆਉਣਾ ਕਾਮਯਾਬ ਹੋ ਜਾਂਦਾ ਹੈ, ਉਸ ਨੂੰ ਤ੍ਰਿਵਿਧੀ ਦਾ ਫਲ ਮਿਲ ਜਾਂਦਾ ਹੈ। ੧। ਰਹਾਉ।

ਹੇ ਮਾਂ ! ਜੇਹੜਾ ਮਨੁੱਖ ਗੁਰੂ ਦਾ ਸਾਥ ਪ੍ਰਾਪਤ ਕਰ ਲੈਂਦਾ ਹੈ, ਉਹ ਮਨੁੱਖ ਸੋਹਣੇ ਜੀਵਨ ਵਾਲਾ ਸੁਚੱਜਾ ਸੂਰਮਾ ਬਣ ਜਾਂਦਾ ਹੈ, ਉਹ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਉਚਾਰਦਾ ਰਹਿੰਦਾ ਹੈ, ਤੇ, ਮੁੜ ਮੁੜ ਜੂਨਾਂ ਵਿਚ ਨਹੀਂ ਭਟਕਦਾ। ੧।

ਹੇ ਨਾਨਕ ! (ਆਖ-) ਜਿਸ ਮਨੁੱਖ ਨੂੰ ਪਰਮਾਤਮਾ ਸੰਤ ਜਨਾਂ ਦੇ ਲੜ ਲਾ ਦੇਂਦਾ

ਹੈ, ਉਸ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਨਰਕ ਤੋਂ ਰੋਗ ਨਹੀਂ ਵਿਆਪਦੇ, ਸਰਬ-
ਵਿਆਪਕ ਪ੍ਰਭੂ ਹਰ ਵੇਲੇ ਉਸ ਦੇ ਮਨ ਵਿਚ ਉਸ ਦੇ ਹਿਰਦੇ ਵਿਚ ਵੱਸਿਆ ਰਹਿੰਦਾ ਹੈ,
ਪ੍ਰਭੂ ਤੋਂ ਬਿਨਾ ਉਸ ਨੂੰ (ਕਿਤੇ ਭੀ) ਕੋਈ ਹੋਰ ਨਹੀਂ ਦਿੱਸਦਾ । ੨ । ੧੪ ।

ਦੇਵਗੰਧਾਰੀ ਮ:ਪ||ਚੰਚਲੁ ਸੁਪਨੈ ਹੀ ਉਰਝਾਇਓ ॥ ਇਤਨੀ ਨ
ਬੁਝੈ ਕਬਹੂ ਚਲਨਾ ਬਿਕਲ ਭਇਓ ਸੰਗਿ ਮਾਇਓ ॥ ੧ ॥ ਰਹਾਉ ॥
ਕੁਸਮ ਰੰਗ ਸੰਗ ਰਸਿ ਰਚਿਆ ਬਿਖਿਆ ਏਕ ਉਪਾਇਓ ॥ ਲੋਭੁ ਸੁਨੈ
ਮਨਿ ਸੁਖੁ ਕਰਿ ਮਾਨੈ ਬੇਗਿ ਤਹਾ ਉਠਿ ਧਾਇਓ ॥ ੧ ॥ ਫਿਰਤ ਫਿਰਤ
ਬਹੁਤੁ ਸੁਮੁ ਪਾਇਓ ਸੰਤ ਦੁਆਰੈ ਆਇਓ ॥ ਕਰੀ ਕ੍ਰਿਪਾ ਪਾਰਬ੍ਰਹਮਿ
ਸੁਆਮੀ ਨਾਨਕ ਲੀਓ ਸਮਾਇਓ ॥ ੨ ॥ ੧੫ ॥ [ਪੰਨਾ ਪੜ੍ਹ੧]

ਪਦ ਅਰਥ :—ਚੰਚਲੁ—ਕਦੇ ਭੀ ਇਕ ਥਾਂ ਨਾਂਹ ਟਿਕਣ ਵਾਲਾ । ਸੁਪਨੈ—ਸੁਪਨੇ
ਵਿਚ । ਉਰਝਾਇਓ—ਫਸ ਰਿਹਾ ਹੈ । ਕਬਹੂ—ਕਦੇ । ਬਿਕਲ—ਵਿਆਕੁਲ, ਚੁੱਧੂ । ਸੰਗਿ
ਮਾਇਓ—ਮਾਇਆ ਨਾਲ । ੧ । ਰਹਾਉ ।

ਕੁਸਮ—ਫੁੱਲ । ਰਸਿ—ਰਸ ਵਿਚ; ਸੁਆਦ ਵਿਚ । ਰਚਿਆ—ਮਸਤ । ਬਿਖਿਆ—
ਮਾਇਆ । ਉਪਾਇਓ—ਉਪਾਉ, ਦੋੜ-ਭੱਜ । ਸੁਨੈ—ਸੁਣਦਾ ਹੈ । ਮਨਿ—ਮਨ ਵਿਚ ।
ਬੇਗਿ—ਫੇਤੀ । ਤਹਾ—ਉਸ ਪਾਸੇ । ੧ ।

ਸੁਮੁ—ਬਕਾਵਟ । ਦੁਆਰੈ—ਦਰ ਤੇ । ਪਾਰਬ੍ਰਹਮਿ—ਪਰਮਾਤਮਾ ਨੇ । ੨ ।

ਅਰਥ :—ਹੇ ਭਾਈ ! ਕਿਤੇ ਭੀ ਕਦੇ ਨਾਂਹ ਟਿਕਣ ਵਾਲਾ ਮਨੁੱਖੀ ਮਨ ਸੁਪਨੇ
(ਵਿਚ ਦਿੱਸਣ ਵਰਗੇ ਪਦਾਰਥਾਂ) ਵਿਚ ਫਸਿਆ ਰਹਿੰਦਾ ਹੈ । ਕਦੇ ਇਤਨੀ ਗੱਲ ਭੀ
ਨਹੀਂ ਸਮਝਦਾ ਕਿ ਇਥੋਂ ਆਸਰ ਤੁਰ ਜਾਣਾ ਹੈ । ਮਾਇਆ ਦੇ ਮੋਹ ਵਿਚ ਚੁੱਧੂ
ਬਣਿਆ ਰਹਿੰਦਾ ਹੈ । ੧ । ਰਹਾਉ ।

ਹੇ ਭਾਈ ! ਮਨੁੱਖ ਫੁੱਲਾਂ (ਵਰਗੇ ਫਿਨ-ਭੰਗਰ ਪਦਾਰਥਾਂ) ਦੇ ਰੰਗ ਤੇ ਸਾਥ ਦੇ
ਸੁਆਦ ਵਿਚ ਮਸਤ ਰਹਿੰਦਾ ਹੈ, ਸਦਾ ਇਕ ਮਾਇਆ (ਇਕੱਠੀ ਕਰਨ) ਦਾ ਹੀ
ਉਪਾਉ ਬਣਦਾ ਫਿਰਦਾ ਹੈ । ਜਦੋਂ ਇਹ ਲੋਭ (ਈ ਗੱਲ) ਸੁਣਦਾ ਹੈ ਤਾਂ ਮਨ ਵਿਚ
ਖੁਸ਼ੀ ਮਨਾਂਦਾ ਹੈ (ਜਿਸ ਪਾਸਿਓਂ ਕੁਝ ਪ੍ਰਾਪਤ ਹੋਣ ਦੀ ਆਸ ਹੁੰਦੀ ਹੈ) ਉਧਰ ਛੇਤੀ
ਉੱਠ ਦੇਕਦਾ ਹੈ । ੧ ।

ਹੇ ਨਾਨਕ ! (ਆਖ—) ਭਟਕਦਾ ਭਟਕਦਾ ਜਦੋਂ ਮਨੁੱਖ ਬਹੁਤ ਥੱਕ ਗਿਆ ਤੇ
ਗੁਰੂ ਦੇ ਦਰ ਤੇ ਆਇਆ, ਤਦੋਂ ਮਾਲਕ ਪਰਮਾਤਮਾ ਨੇ ਇਸ ਉੱਤੇ ਮੋਹਰ ਕੀਤੀ, ਤੇ,

ਆਪਣੇ ਚਰਨਾਂ ਵਿਚ ਮਿਲਾ ਲਿਆ । ੨ । ੧੫ ।

ਦੇਵਗੰਧਾਰੀ ਮ:੫॥ ਸਰਬ ਸੁਖਾ ਗੁਰ ਚਰਨਾ ॥ ਕਲਿਮਲ ਭਾਰਨ
ਮਨਹਿ ਸਧਾਰਨ ਇਹ ਆਸਰ ਮੋਹਿ ਤਰਨਾ ॥ ੧ ॥ ਰਹਾਉ ॥ ਪੂਜਾ
ਅਰਥਾ ਸੇਵਾ ਬੰਦਨ ਇਹੋ ਟਹਲ ਮੋਹਿ ਕਰਨਾ ॥ ਬਿਗਸੈ ਮਨੁ ਹੋਵੈ
ਪਰਗਾਸਾ ਬਹੁਰਿ ਨ ਗਰਭੈ ਪਰਨਾ ॥ ੧ ॥ ਸਫਲ ਮੂਰਤਿ ਪਰਸਉ ਸੰਤਨ
ਕੀ ਇਹੈ ਧਿਆਨਾ ਧਰਨਾ ॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ
ਸਾਧ ਕੀ ਸਰਨਾ ॥੨॥੧੬॥ [ਪੰਨਾ ੫੩੧]

ਪਦ ਅਰਥ :-ਸਰਬ-ਸਾਰੇ । ਕਲਿਮਲ-ਪਾਪ । ਭਾਰਨ-ਦੂਰ ਕਰਨ-ਜੋਗ ।
ਮਨਹਿ-ਮਨ ਨੂੰ । ਸਧਾਰਨ-ਆਸਰਾ ਦੇਣ ਵਾਲੇ । ਮੋਹਿ-ਮੈਂ । ੧ । ਰਹਾਉ ।

ਅਰਥਾ-ਦੇਵ-ਪੂਜਾ ਸਮੇ ਚੰਦਨ ਆਦਿਕ ਦੀ ਭੇਟਾ । ਬੰਦਨ-(ਦੇਵਤਿਆਂ ਨੂੰ)
ਨਮਸਕਾਰ । ਮੋਹਿ-ਮੈਂ । ਬਿਗਸੈ-ਖਿੜ ਪੈਂਦਾ ਹੈ । ਪਰਗਾਸਾ-(ਆਤਮਕ ਜੀਵਨ
ਦਾ) ਚਾਨਣ । ਗਰਭੈ-ਗਰਭ ਵਿਚ, ਕੁੱਖ ਵਿਚ, ਜੂਨਾਂ ਵਿਚ । ੧ ।

ਸਫਲ-ਫਲ ਦੇਣ ਵਾਲੀ । ਪਰਸਉ-ਮੈਂ ਪਰਸਦਾ ਹਾਂ । ਕਉ-ਨੂੰ । ਸਾਧ-
ਗੁਰੂ । ੨ ।

ਅਰਥ :-ਹੇ ਭਾਈ ! ਗੁਰੂ ਚਰਨਾਂ ਵਿਚ ਪਿਆਂ ਸਾਰੇ ਸੁਖ ਮਿਲ ਜਾਂਦੇ ਹਨ ।
(ਗੁਰੂ ਦੇ ਚਰਨ ਸਾਰੇ) ਪਾਪ ਦੂਰ ਕਰ ਦੇਂਦੇ ਹਨ, ਮਨ ਨੂੰ ਸਹਾਰਾ ਦੇਂਦੇ ਹਨ । ਮੈਂ
ਗੁਰੂ ਦੇ ਚਰਨਾਂ ਦਾ ਸਹਾਰਾ ਲੈ ਕੇ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਰਿਹਾ ਹਾਂ
। ੧ । ਰਹਾਉ ।

ਹੈ ਭਾਈ ! ਮੈਂ ਗੁਰੂ ਦੇ ਚਰਨਾਂ ਦੀ ਹੀ ਟਹਿਲ-ਸੇਵਾ ਕਰਦਾ ਹਾਂ-ਇਹੀ ਮੇਰੇ
ਵਾਸਤੇ ਦੇਵ-ਪੂਜਾ ਹੈ, ਇਹੀ ਦੇਵ-ਮੂਰਤੀ ਅੱਗੇ ਚੰਦਨ ਆਦਿਕ ਦੀ ਭੇਟ ਹੈ, ਇਹੀ
ਦੇਵਤੇ ਦੀ ਸੇਵਾ ਹੈ, ਇਹੀ ਦੇਵ-ਮੂਰਤੀ ਅੱਗੇ ਨਮਸਕਾਰ ਹੈ । (ਹੇ ਭਾਈ ! ਗੁਰੂ ਦੀ
ਚਰਨੀਂ ਪਿਆਂ) ਮਨ ਖਿੜ ਪੈਂਦਾ ਹੈ, ਆਤਮਕ ਜੀਵਨ ਦੀ ਸਮਝ ਪੈ ਜਾਂਦੀ ਹੈ, ਤੇ,
ਮੁਝ ਮੁਝ ਜੂਨਾਂ ਦੇ ਗੋੜ ਵਿਚ ਨਹੀਂ ਪਈਦਾ । ੧ ।

ਹੈ ਭਾਈ ! ਮੈਂ ਸੰਤ ਜਨਾਂ ਦੇ ਚਰਨ ਪਰਸਦਾ ਹਾਂ, ਇਹੀ ਮੇਰੇ ਵਾਸਤੇ ਫਲ ਦੇਣ
ਵਾਲੀ ਮੂਰਤੀ ਹੈ, ਇਹੀ ਮੇਰੇ ਵਾਸਤੇ ਮੂਰਤੀ ਦਾ ਧਿਆਨ ਧਰਨਾ ਹੈ । ਹੇ ਭਾਈ !
ਜਦੋਂ ਦਾ ਮਾਲਕ-ਪੁਰੂ ਮੈਂ ਨਾਨਕ ਉੱਤੇ ਦਇਆਵਾਨ ਹੋਇਆ ਹੈ, ਮੈਂ ਗੁਰੂ ਦੀ
ਸ਼ਰਨ ਪਿਆ ਹੋਇਆ ਹਾਂ । ੨ । ੧੬ ।

ਦੇਵਗੰਧਾਰੀ ਮਹਲਾ ੫ ॥ ਆਪੁਨੇ ਹਰਿ ਪਹਿ ਬਿਨਤੀ ਕਹੀਐ ॥

ਚਾਰਿ ਪਦਾਰਥ ਅਨਦ ਮੰਗਲ ਨਿਧਿ ਸੂਖ ਸਹਜ ਸਿਧਿ ਲਹੀਐ ॥ ੧ ॥
ਰਹਾਉ ॥ ਮਾਨੁ ਤਿਆਗਿ ਹਰਿ ਚਰਨੀ ਲਾਗਉ ਤਿਸੁ ਪ੍ਰਭ ਅੰਚਲੁ ਗਹੀਐ ॥

ਆਂਚ ਨ ਲਾਗੈ ਅਗਨਿ ਸਾਗਰ ਤੇ ਸਰਨਿ ਸੁਆਮੀ ਕੀ ਅਹੀਐ ॥ ੧ ॥
ਕੋਟਿ ਪਰਾਧ ਮਹਾ ਅਕ੍ਰਿਤਘਨ ਬਹੁਰਿ ਬਹੁਰਿ ਪ੍ਰਭ ਸਹੀਐ ॥ ਕਰੁਣਾਮੈ
ਪੂਰਨ ਪਰਮੇਸੁਰ ਨਾਨਕ ਤਿਸੁ ਸਰਨਹੀਐ ॥ ੨ ॥ ੧੭ ॥ [ਪੰਨਾ ਪੜ੍ਹ੧]

ਪਦ ਅਰਥ :- ਪਹਿ-ਪਾਸ, ਕੋਲ। ਕਹੀਐ-ਕਹਣੀ ਚਾਹੀਦੀ ਹੈ। ਚਾਰਿ
ਪਦਾਰਥ-ਧਰਮ, ਅਰਥ, ਕਾਮ, ਮੋਖ। ਨਿਧਿ-ਖਜ਼ਾਨੇ। ਸਹਜ-ਆਤਮਕ ਅਭੋਲਤਾ।
ਸਿਧਿ-ਕਰਾਮਾਤੀ ਤਾਕਤ। ੧। ਰਹਾਉ।

ਮਾਨੁ-ਅਹੰਕਾਰ। ਤਿਆਗਿ-ਛੱਡ ਕੇ। ਲਾਗਉ-ਲਾਗਉਂ, ਮੈਂ ਲੱਗਦਾ ਹਾਂ।
ਅੰਚਲੁ-ਪੱਲਾ। ਗਹੀਐ-ਫੜਨਾ ਚਾਹੀਦਾ ਹੈ। ਆਂਚ-ਸ਼ੇਕ। ਸਾਗਰ-ਸਮੁੰਦਰ। ਤੇ-
ਤੋਂ। ਅਹੀਐ-ਤਾਂਘ ਕਰਨੀ ਚਾਹੀਦੀ ਹੈ। ੧।

ਕੋਟਿ-ਕੋੜਾਂ। ਅਕ੍ਰਿਤਘਨ-ਕੀਤੇ ਉਪਕਾਰ ਨੂੰ ਭੁਲਾ ਦੇਣ ਵਾਲੇ, ਨਾਸ਼ਕਰੇ
[ਕ੍ਰੁਤਘਨ]। ਬਹੁਰਿ-ਮੁੜ, ਫਿਰ। ਸਹੀਐ-ਸਹਾਰਦਾ ਹੈ, ਜ਼ਰਦਾ ਹੈ। ਕਰੁਣਾਮੈ-ਤਰਸ-
ਸਰੂਪ। ਕਰੁਣਾ-ਤਰਸ। ੨।

ਅਰਥ :- ਹੇ ਭਾਈ ! ਆਪਣੇ ਪਰਮਾਤਮਾ ਦੇ ਕੋਲ ਹੀ ਅਰਜ਼ੋਈ ਕਰਨੀ ਚਾਹੀਦੀ
ਹੈ। (ਧਰਮ, ਅਰਥ, ਕਾਮ, ਮੋਖ) ਇਹ ਚਾਰੇ ਪਦਾਰਥ, ਅਨੰਦ ਖੁਸ਼ੀਆਂ ਦੇ ਖਜ਼ਾਨੇ,
ਆਤਮਕ ਅਭੋਲਤਾ ਦੇ ਸੂਖ, ਕਰਾਮਾਤੀ ਤਾਕਤਾਂ-ਹਰੇਕ ਚੀਜ਼ ਪਰਮਾਤਮਾ ਪਾਸੋਂ ਮਿਲ
ਜਾਂਦੀ ਹੈ। ੧। ਰਹਾਉ।

ਹੇ ਭਾਈ ! ਮੈਂ ਤਾਂ ਅਹੰਕਾਰ ਛੱਡ ਕੇ ਪਰਮਾਤਮਾ ਦੀ ਚਰਨੀਂ ਹੀ ਪਿਆ ਰਹਿੰਦਾ
ਹਾਂ। ਭਾਈ ! ਉਸ ਪ੍ਰਭੂ ਦਾ ਹੀ ਪੱਲਾ ਫੜਨਾ ਚਾਹੀਦਾ ਹੈ। (ਇਸ ਤਰ੍ਹਾਂ ਵਿਕਾਰਾਂ
ਦੀ) ਅੱਗ ਦੇ ਸਮੁੰਦਰ ਤੋਂ ਸ਼ੇਕ ਨਹੀਂ ਲੱਗਦਾ। ਮਾਲਕ-ਪ੍ਰਭੂ ਦੀ ਸਰਨ ਹੀ ਮੰਗਣੀ
ਚਾਹੀਦੀ ਹੈ। ੧।

ਹੇ ਭਾਈ ! ਵਡੇ ਵਡੇ ਨਾ-ਸੁਕਰਿਆਂ ਦੇ ਕੋਲੋਂ ਪਾਪ ਪਰਮਾਤਮਾ ਮੁੜ ਮੁੜ ਸਹਾ-
ਰਦਾ ਹੈ। ਹੇ ਨਾਨਕ ! ਪਰਮਾਤਮਾ ਪੂਰਨ ਤੌਰ ਤੇ ਤਰਸ-ਸਰੂਪ ਹੈ ਉਸੇ ਦੀ ਹੀ ਸਰਨ
ਪੈਣਾ ਚਾਹੀਦਾ ਹੈ। ੨। ੧੭।

ਦੇਵਗੰਧਾਰੀਃ॥ ਗੁਰ ਕੇ ਚਰਨ ਰਿਦੈ ਪਰਵੇਸਾ ॥ ਰੋਗ ਸੋਗ ਸਭਿ
ਦੂਖ ਬਿਨਾਸੇ ਉਤਰੇ ਸਗਲ ਕਲੇਸਾ ॥ ੧ ॥ ਰਹਾਉ ॥ ਜਨਮ ਜਨਮ ਕੇ
ਕਿਲਾਵਿਖ ਨਾਸਹਿ ਕੋਟਿ ਮਜਨ ਇਸਨਾਨਾ ॥ ਨਾਮੁ ਨਿਧਾਨੁ ਗਾਵਤ ਗੁਣ

ਗੋਬਿੰਦ ਲਾਗੇ ਸਹਜਿ ਧਿਆਨਾ ॥ ੧ ॥ ਕਰਿ ਕਿਰਪਾ ਅਪੁਨਾ ਦਾਸੁ
ਕੀਨੋ ਬੰਧਨ ਤੋਰਿ ਨਿਰਾਰੇ॥ ਜਪਿ ਜਪਿ ਨਾਮੁ ਜੀਵਾ ਤੇਰੀ ਬਾਣੀ ਨਾਨਕ
ਦਾਸ ਬਲਿਹਾਰੇ ॥ ੨ ॥ ੧੮ ॥ ਛਕੇ ੩ ॥ [ਪੰਨਾ ੫੩੧]

ਪਦ ਅਰਥ :- ਰਿਦੈ-ਹਿਰਦੈ ਵਿਚ । ਸੋਗ-ਚਿੰਤਾ-ਫਿਕਰ, ਗਮ । ਸਭਿ-ਸਾਰੇ ।
ਕਲੇਸਾ-ਦੁੱਖ । ੧ । ਰਹਾਉ ।

ਕਿਲਵਿਖ-ਪਾਪ । ਨਾਸਹਿ-ਨਾਸ ਹੋ ਜਾਂਦੇ ਹਨ । ਕੋਟਿ-ਕ੍ਰੋੜਾਂ । ਮਜਨ-ਚੁੱਭੀ ।
ਨਿਧਾਨੁ-ਖਜ਼ਾਨਾ । ਸਹਜਿ-ਆਤਮਕ ਅਭੋਲਤਾ ਵਿਚ । ੧ ।

ਕੀਨੋ-ਬਣਾ ਲਿਆ । ਤੋਰਿ-ਤੋੜ ਕੇ । ਨਿਰਾਰੇ-(ਮਾਇਆ ਦੇ ਮੋਹ ਤੋਂ) ਵੱਖਰਾ
(ਕਰ ਲਿਆ) । ਜੀਵਾ-ਜੀਵਾਂ, ਮੈਂ ਆਤਮਕ ਜੀਵਨ ਪ੍ਰਾਪਤ ਕਰਦਾ ਹਾਂ । ਬਲਿਹਾਰੇ-
ਕੁਰਬਾਨ । ੨ । ਛਕੇ ੩-ਛੇ ਛੇ ਸ਼ਬਦਾਂ ਦੇ ਤਿੰਨ ਸੰਗ੍ਰਹਿ ।

ਅਰਥ :- (ਹੇ ਭਾਈ ! ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੇ ਚਰਨ ਟਿਕ ਜਾਂਦੇ
ਹਨ, ਉਸ ਮਨੁੱਖ ਦੇ ਸਾਰੇ ਰੋਗ ਸਾਰੇ ਗਮ ਸਾਰੇ ਦੁੱਖ ਨਾਸ ਹੋ ਜਾਂਦੇ ਹਨ । ੧ । ਰਹਾਉ ।

(ਹੇ ਭਾਈ ! ਗੁਰੂ ਦੇ ਚਰਨਾਂ ਦੀ ਬਰਕਤਿ ਨਾਲ) ਜਨਮਾਂ ਜਨਮਾਂ ਤਰਾਂ ਦੇ (ਕੀਤੇ)
ਪਾਪ ਨਾਸ ਹੋ ਜਾਂਦੇ ਹਨ, (ਗੁਰੂ ਦੇ ਚਰਨ ਹਿਰਦੇ ਵਿਚ ਵਸਾਣਾ ਹੀ) ਕ੍ਰੋੜਾਂ ਤੀਰਥਾਂ ਦਾ
ਇਸ਼ਨਾਨ ਹੈ, ਕ੍ਰੋੜਾਂ ਤੀਰਥਾਂ ਦੇ ਜਲ ਵਿਚ ਚੁੱਭੀ ਹੈ । (ਗੁਰੂ ਦੇ ਚਰਨਾਂ ਦੀ ਬਰਕਤਿ
ਨਾਲ) ਗੋਬਿੰਦ ਦੇ ਗੁਣ ਗਾਂਦਿਆਂ ਗਾਂਦਿਆਂ ਨਾਮ-ਖਜ਼ਾਨਾ ਮਿਲ ਜਾਂਦਾ ਹੈ, ਆਤਮਕ
ਅਭੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ । ੧ ।

ਹੇ ਭਾਈ ! ਪਰਮਾਤਮਾ ਮੋਹਰ ਕਰ ਕੇ ਜਿਸ ਮਨੁੱਖ ਨੂੰ ਆਪਣਾ ਦਾਸ ਬਣਾ
ਲੈਂਦਾ ਹੈ, ਉਸ ਦੇ ਮਾਇਆ ਦੇ ਬੰਧਨ ਤੋੜ ਕੇ ਉਸ ਨੂੰ ਮਾਇਆ ਦੇ ਮੋਹ ਤੋਂ ਨਿਰਲੇਪ
ਕਰ ਲੈਂਦਾ ਹੈ । ਹੇ ਦਾਸ ਨਾਨਕ ! (ਆਖ-ਹੇ ਪ੍ਰਭੂ !) ਮੈਂ ਤੈਥੋਂ ਕੁਰਬਾਨ ਜਾਂਦਾ ਹਾਂ,
ਤੇਰੀ ਸਿੱਫਤਿ ਸਾਲਾਹ ਦੀ ਬਾਣੀ ਉਚਾਰ ਕੇ ਤੇਰਾ ਨਾਮ ਜਪ ਜਪ ਕੇ ਮੈਂ ਆਤਮਕ
ਜੀਵਨ ਪ੍ਰਾਪਤ ਕਰ ਰਿਹਾ ਹਾਂ । ੨ । ੧੮ । ਛਕੇ ੩ ।

ਦੇਵਗੰਧਾਰੀ ਮਹਲਾ ੫ ॥ ਮਾਈ ਪ੍ਰਭ ਕੇ ਚਰਨ ਨਿਹਾਰਉ ॥ ਕਰਹੁ
ਅਨੁਗ੍ਰਹੁ ਸੁਆਮੀ ਮੇਰੇ ਮਨ ਤੇ ਕਬਹੁ ਨ ਡਾਰਉ ॥ ੧ ॥ ਰਹਾਉ ॥ ਸਾਧੂ
ਪੂਰਿ ਲਾਈ ਮੁਖਿ ਮਸਤਕਿ ਕਾਮ ਕ੍ਰੋਧ ਬਿਖੁ ਜਾਰਉ ॥ ਸਭ ਤੇ ਨੀਚੁ
ਆਤਮ ਕਰਿ ਮਾਨਉ ਮਨ ਮਹਿ ਇਹੁ ਸੁਖ ਧਾਰਉ ॥ ੧ ॥ ਗੁਣ ਗਾਵਹੁ ਠਾਕੁਰ
ਅਬਿਨਾਸੀ ਕਲਮਲ ਸਗਲੇ ਝਾਰਉ ॥ ਨਾਮੁ ਨਿਧਾਨੁ ਨਾਨਕ ਦਾਨੁ
ਪਾਵਉ ਕੰਠਿ ਲਾਇ ਉਰਿ ਧਾਰਉ ॥ ੨ ॥ ੧੯ ॥ [ਪੰਨਾ ੫੩੧]

ਪਦ ਅਰਥ :-ਮਾਈ-ਹੇ ਮਾਂ ! ਨਿਹਾਰਉ-ਨਿਹਾਰਉ, ਮੈਂ ਤੱਕਦਾ ਹਾਂ ।
ਅਨੁਗ੍ਰਹੁ-ਦਇਆ । ਸੁਆਮੀ-ਹੇ ਸੁਆਮੀ ! ਤੇ-ਤੋਂ । ਕਬਹੁ-ਕਦੇ ਭੀ । ਡਾਰਉ-
ਡਾਰਉ, ਦੂਰ ਕਰਾਂ । ੧। ਰਹਾਉ ।

ਸਾਧੂ-ਗੁਰੂ । ਲਾਈ-ਲਾਈ, ਮੈਂ ਲਾਵਾਂ । ਮੁਖਿ-ਮੂੰਹ ਉਤੇ । ਮਸਤਿਕ-ਮੱਥੇ
ਉਤੇ । ਬਿਖੁ-ਛਹਿਰ । ਜਾਰਉ-ਜਾਰਉ, ਮੈਂ ਸਾੜ ਦਿਆਂ । ਤੇ-ਤੋਂ । ਆਤਮ-ਆਪਣੇ
ਆਪ ਨੂੰ । ਮਾਨਉ-ਮਾਨਉ, ਮੈਂ ਮੰਨਦਾ ਹਾਂ । ਧਾਰਉ-ਧਾਰਉ, ਮੈਂ ਟਿਕਾਂਦਾ ਹਾਂ । ੧।

ਗਾਵਹੁ-ਆਓ ਅਸੀ ਗਾਵੀਏ । ਕਲਮਲ-ਪਾਪ । ਝਾਰਉ-ਝਾਰਉ, ਮੈਂ ਝਾੜਦਾ
ਹਾਂ । ਪਾਵਉ-ਪਾਵਉ, ਮੈਂ ਪ੍ਰਾਪਤ ਕਰ ਲਵਾਂ । ਕੰਠਿ-ਗਲ ਨਾਲ । ਉਰਿ-ਹਿਰਦੇ
ਵਿਚ । ੨ ।

ਅਰਥ :-ਹੇ (ਮੇਰੀ) ਮਾਂ ! ਮੈਂ (ਸਦਾ) ਪਰਮਾਤਮਾ ਦੇ (ਸੋਹਣੇ) ਚਰਨਾਂ ਵਲ
ਤੱਕਦਾ ਰਹਿੰਦਾ ਹਾਂ (ਤੇ, ਅਰਦਾਸ ਕਰਦਾ ਰਹਿੰਦਾ ਹਾਂ ਕਿ) ਹੇ ਮੇਰੇ ਮਾਲਕ ! (ਮੇਰੇ
ਉਤੇ) ਮੇਹਰ ਕਰ, ਮੈਂ (ਆਪਣੇ) ਮਨ ਤੋਂ (ਤੈਨੂੰ) ਕਦੇ ਭੀ ਨਾਂਹ ਝੁਲਾਵਾਂ । ੧। ਰਹਾਉ ।

(ਹੇ ਮਾਂ ! ਮੈਂ ਪ੍ਰਭੂ ਅੱਗੇ ਅਰਦਾਸ ਕਰਦਾ ਰਹਿੰਦਾ ਹਾਂ ਕਿ) ਮੈਂ ਗੁਰੂ ਦੇ ਪੈਰਾਂ
ਦੀ ਸ਼ਕ ਆਪਣੇ ਮੂੰਹ ਉੱਤੇ ਆਪਣੇ ਮੱਥੇ ਉੱਤੇ ਲਾਂਦਾ ਰਹਾਂ, (ਤੇ, ਆਪਣੇ ਅੰਦਰੋਂ
ਆਤਮਕ ਜੀਵਨ ਨੂੰ ਮਾਰ ਦੇਣ ਵਾਲੀ) ਕਾਮ ਰੋਧ ਦੀ ਛਹਿਰ ਸਾੜਦਾ ਰਹਾਂ ; ਮੈਂ
ਆਪਣੇ ਆਪ ਨੂੰ ਸਭਨਾਂ ਤੋਂ ਨੀਵਾਂ ਸਮਝਦਾ ਰਹਾਂ, ਤੇ ਆਪਣੇ ਮਨ ਵਿਚ (ਗਰੀਬੀ
ਸੁਭਾਵ ਦਾ) ਇਹ ਸੁਖ (ਸਦਾ) ਟਿਕਾਈ ਰੱਖਾਂ । ੧ ।

ਹੇ ਭਾਈ ! ਆਓ ਰਲ ਕੇ ਠਾਕੁਰ-ਪ੍ਰਭੂ ਦੇ ਗੁਣ ਗਾਵੀਏ, (ਗੁਣ ਗਾਣ ਦੀ
ਬਰਕਤਿ ਨਾਲ) ਮੈਂ ਆਪਣੇ ਸਾਰੇ (ਪਿਛਲੇ) ਪਾਪ (ਮਲ ਤੋਂ) ਝਾੜ ਰਿਹਾ ਹਾਂ । ਹੇ
ਨਾਨਕ ! (ਆਖ-ਹੇ ਪ੍ਰਭੂ ! ਮੈਂ ਤੇਰੇ ਪਾਸੋਂ ਇਹ) ਦਾਨ (ਮੰਗਦਾ ਹਾਂ ਕਿ) ਮੈਂ ਤੇਰਾ
ਨਾਮ-ਖ਼ਬਾਨਾ ਹਾਸਲ ਕਰ ਲਵਾਂ, ਤੇ, ਇਸ ਨੂੰ ਆਪਣੇ ਗਲ ਨਾਲ ਲਾ ਕੇ ਆਪਣੇ
ਹਿਰਦੇ ਵਿਚ ਟਿਕਾਈ ਰੱਖਾਂ । ੨ । ੧੯ ।

ਦੇਵਗੰਧਾਰੀ ਮਹਲਾ ੫ ॥ ਪ੍ਰਭ ਜੀਉ ਪੇਖਉ ਦਰਸੁ ਤੁਮਾਰਾ ॥
ਸੁੰਦਰ ਧਿਆਨੁ ਧਾਰੁ ਦਿਨੁ ਰੈਨੀ ਜੀਅ ਪ੍ਰਾਨ ਤੇ ਪਿਆਰਾ ॥੧॥ ਰਹਾਉ ॥
ਸਾਸਤ੍ਰ ਬੇਦ ਪੁਰਾਨ ਅਵਿਲੋਕੇ ਸਿਮ੍ਰਿਤਿ ਤਤੁ ਬੀਚਾਰਾ ॥ ਦੀਨਾਨਾਥ ਪ੍ਰਾਨ
ਪਤਿ ਪੂਰਨ ਭਵਜਲ ਉਧਰਨਹਾਰਾ ॥੧॥ ਆਦਿ ਜੁਗਾਦਿ ਭਗਤ ਜਨ
ਸੇਵਕ ਤਾਕੀ ਬਿਖੇ ਅਥਾਰਾ ॥ ਤਿਨ ਜਨ ਕੀ ਧੂਰਿ ਬਾਛੈ ਨਿਤ ਨਾਨਕ
ਪਰਮੇਸਰੁ ਦੇਵਨਹਾਰਾ ॥੨॥ ੨੦ ॥ [ਪੰਨਾ ੫੩੨]

ਪਦ ਅਰਥ :- ਪ੍ਰਭ-ਹੇ ਪ੍ਰਭੂ ! ਪੇਖਉ-ਪੇਖਉ, ਮੈਂ ਵੇਖਦਾ ਰਹਾਂ। ਧਾਰੁ-
ਧਾਰਉ, ਮੈਂ ਧਰਾਂ। ਰੈਨੀ-ਰਾਤ। ਜੀਅ ਤੇ-ਜਿੰਦ ਨਾਲੋਂ। ੧। ਰਹਾਉ।

ਅਵਿਲੋਕੇ-ਮੈਂ ਵੇਖ ਲਏ ਹਨ। ਦੀਨਾਨਾਥ-ਹੇ ਦੀਨਾਂ ਦੇ ਨਾਥ ! ਪ੍ਰਾਨਪਤਿ-
ਹੇ ਜਿੰਦ ਦੇ ਮਾਲਕ ! ਭਵਜਲ-ਸੰਸਾਰ-ਸਮੁੰਦਰ। ਉਧਰਨਹਾਰਾ-ਬਚਾਣ ਦੀ ਸਮਰਥਾ
ਵਾਲਾ। ੧।

ਜੁਗਾਦਿ-ਜੁਗਾਂ ਦੇ ਸ਼ੁਰੂ ਤੋਂ। ਤਾਕੀ-ਤੱਕੀ ਹੈ। ਬਿਖੈ-ਵਿਸ਼ਿਆਂ ਵਿਚ।
ਅਧਾਰਾ-ਓਟ। ਬਾਛੈ-ਮੰਗਦਾ ਹੈ। ਦੇਵਨਹਾਰਾ-ਦੇਣ-ਜੋਗਾਂ। ੨।

ਅਰਥ :- ਹੇ ਪ੍ਰਭੂ ਜੀ ! (ਮਿਹਰ ਕਰ) ਮੈਂ (ਸਦਾ) ਤੇਰਾ ਦਰਸਨ ਕਰਦਾ ਰਹਾਂ।
ਦਿਨ ਰਾਤ ਮੈਂ ਤੇਰੇ ਸੋਹਣੇ ਸਰੂਪ ਦਾ ਧਿਆਨ ਧਰਦਾ ਰਹਾਂ। ਤੇਰਾ ਦਰਸਨ ਮੈਨੂੰ
ਆਪਣੀ ਜਿੰਦ ਨਾਲੋਂ ਪ੍ਰਾਣਾਂ ਨਾਲੋਂ ਪਿਆਰਾ ਲੱਗੇ। ੧। ਰਹਾਉ।

ਹੇ ਦੀਨਾਂ ਦੇ ਨਾਥ ! ਹੇ ਮੇਰੀ ਜਿੰਦ ਦੇ ਮਾਲਕ ! ਹੇ ਸਰਬ-ਵਿਆਪਕ ! ਮੈਂ
ਸ਼ਾਸਤ੍ਰ ਵੇਦ ਪੁਰਾਣ ਵੇਖ ਚੁਕਾ ਹਾਂ, ਮੈਂ ਸਿਮ੍ਰਿਤੀਆਂ ਦਾ ਤੱਤ ਭੀ ਵਿਚਾਰ ਚੁਕਾ ਹਾਂ।
ਸਿਰਫ ਤੂੰ ਹੀ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਦੀ ਤਾਕਤ ਰੱਖਦਾ ਹੈਂ। ੧।

ਹੇ ਪ੍ਰਭੂ ਜੀ ! ਤੇਰੇ ਭਗਤ ਜਨ ਤੇਰੇ ਸੇਵਕ ਆਦਿ ਤੋਂ ਜੁਗਾਂ ਦੇ ਆਦਿ ਤੋਂ ਵਿਸ਼ੇ-
ਵਿਕਾਰਾਂ ਤੋਂ ਬਚਣ ਲਈ ਤੇਰਾ ਹੀ ਆਸਰਾ ਤੱਕਦੇ ਆ ਰਹੇ ਹਨ। ਨਾਨਕ ਉਹਨਾਂ
ਭਗਤ ਜਨਾਂ ਦੇ ਪੈਰਾਂ ਦੀ ਖ਼ਾਕ (ਤੈਬੋ) ਮੰਗਦਾ ਹੈ, ਤੂੰ ਪਰਮੇਸਰ (ਸਭ ਤੋਂ ਵੱਡਾ
ਮਾਲਕ) ਹੀ ਇਹ ਦਾਤਿ ਦੇਣ ਦੀ ਸਮਰਥਾ ਰੱਖਣ ਵਾਲਾ ਹੈਂ। ੨। ੨੦।

ਦੇਵਗੰਧਾਰੀ ਮਹਲਾ ੫ ॥ ਤੇਰਾ ਜਨੁ ਰਾਮ ਰਸਾਇਣਿ ਮਾਤਾ ॥
ਪ੍ਰੇਮ ਰਸਾ ਨਿਧਿ ਜਾ ਕਉ ਉਪਜੀ ਛੋਡਿ ਨ ਕਤਹੁ ਜਾਤਾ ॥ ੧ ॥ ਰਹਾਉ ॥
ਬੈਠਤ ਹਰਿ ਹਰਿ ਸੋਵਤ ਹਰਿ ਹਰਿ ਹਰਿਰਸੁ ਭੋਜਨੁ ਖਾਤਾ ॥ ਅਠਸਠਿ
ਤੀਰਥ ਮਜਨੁ ਕੀਨੋ ਸਾਧੂ ਧੂਰੀ ਨਾਤਾ ॥ ੧ ॥ ਸਫਲੁ ਜਨਮੁ ਹਰਿ ਜਨ
ਕਾ ਉਪਜਿਆ ਜਿਨਿ ਕੀਨੋ ਸਉਤੁ ਬਿਧਾਤਾ ॥ ਸਗਲ ਸਮੂਹ ਲੈ ਉਧਰੇ
ਨਾਨਕ ਪੂਰਨ ਬ੍ਰਹਮੁ ਪਛਾਤਾ ॥੨॥੨੧॥ [ਪੰਨਾ ੫੩੨]

ਪਦ ਅਰਥ :- ਜਨੁ-ਸੇਵਕ, ਭਗਤ। ਰਸਾਇਣਿ-ਰਸਾਇਣ ਵਿਚ। ਰਸਾਇਣ-
[ਰਸ-ਅਧਨ-ਰਸਾਂ ਦਾ ਘਰ] ਉਹ ਦਵਾਈ ਜੋ ਉਮਰ ਲੰਮੀ ਕਰੇ ਤੇ ਬੁਢੇਪਾ ਨਾਂਹ
ਆਉਣ ਦੇਵੇ। ਮਾਤਾ-ਮਸਤ। ਨਿਧਿ-ਖਜ਼ਾਨਾ। ਜਾ ਕਉ-ਜਿਸ ਮਨੁੱਖ ਨੂੰ। ਕਤ ਹੁ-
ਕਿਤੇ ਭੀ। ੧। ਰਹਾਉ।

ਅਠਸਠਿ-ਅਠਾਹਠ। ਮਜਨੁ-ਇਸ਼ਨਾਨ। ਸਾਧੂ ਧੂਰੀ-ਸੰਤ ਜਨਾਂ ਦੇ ਚਰਨਾਂ

ਦੀ ਧੂੜ ਵਿਚ । ਨਾਤਾ—ਨਾਤਾ, ਇਸ਼ਨਾਨ ਕਰ ਲਿਆ ।੧।

ਸਫਲੁ—ਕਾਮਯਾਬ । ਉਪਜਿਆ—ਹੋ ਪਿਆ । ਜਿਨਿ—ਜਿਸ (ਹਰਿ-ਜਨ) ਨੇ । ਸਉਤੁ—[ਸ-ਪੁਤ੍ਰ] ਸਉਤ੍ਰਾ, ਪੁੱਤਰ ਵਾਲਾ [ਇਸ ਦੇ ਟਾਕਰੇ ਤੇ ਹੈ ਅਉਤ੍ਰਾ, ਅ-ਪੁਤ੍ਰ, ਪੁਤ੍ਰ ਹੀਨ] । ਸਗਲ ਸਮੂਹ—ਸਾਰੇ ਸਾਥਾਂ ਨੂੰ । ਲੈ—ਨਾਲ ਲੈ ਕੇ । ਉਧਰੇ—ਸੰਸਾਰ ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ਬਿਧਾਤਾ—ਕਰਤਾਰ ।੨।

ਅਰਥ :—ਹੋ ਪ੍ਰਭੂ ! ਤੇਰਾ ਭਗਤ ਤੇਰੇ ਨਾਮ ਦੀ ਰਸਾਇਣ ਵਿਚ ਮਸਤ ਰਹਿੰਦਾ ਹੈ । ਜਿਸ ਮਨੁੱਖ ਨੂੰ ਤੇਰੇ ਪ੍ਰੇਮ-ਰਸ ਦਾ ਖ਼ਜ਼ਾਨਾ ਮਿਲ ਜਾਏ, ਉਹ ਉਸ ਖ਼ਜ਼ਾਨੇ ਨੂੰ ਛੱਡ ਕੇ ਕਿਸੇ ਹੋਰ ਥਾਂ ਨਹੀਂ ਜਾਂਦਾ (ਭਟਕਦਾ) ।੧। ਰਹਾਉ ।

(ਹੋ ਭਾਈ ! ਪ੍ਰਭੂ ਦੇ ਨਾਮ-ਰਸਾਇਣ ਵਿਚ ਮਸਤ ਮਨੁੱਖ) ਬੈਠਿਆਂ ਹਰਿ-ਨਾਮ ਉਚਾਰਦਾ ਹੈ, ਸੁੱਤਿਆਂ ਭੀ ਹਰਿ-ਨਾਮ ਵਿਚ ਸੁਰਤਿ ਰੱਖਦਾ ਹੈ, ਉਹ ਮਨੁੱਖ ਹਰਿ-ਨਾਮ-ਰਸ (ਨੂੰ ਆਤਮਕ ਜੀਵਨ ਦੀ) ਖੁਰਾਕ (ਬਣਾ ਕੇ) ਖਾਂਦਾ ਰਹਿੰਦਾ ਹੈ । ਉਹ ਮਨੁੱਖ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਕਰਦਾ ਹੈ (ਮਾਨੋ,) ਉਹ ਅਠਾਹਾ ਤੀਰਥਾਂ ਦਾ ਇਸ਼ਨਾਨ ਕਰ ਰਿਹਾ ਹੈ ।੧।

ਹੋ ਭਾਈ ! ਪਰਮਾਤਮਾ ਦੇ ਭਗਤ ਦਾ ਜੀਵਨ ਕਾਮਯਾਬ ਹੋ ਪੈਂਦਾ ਹੈ, ਉਸ ਭਗਤ-ਜਨ ਨੇ (ਮਾਨੋ) ਪਰਮਾਤਮਾ ਨੂੰ ਸਪੁੱਤ੍ਰਾ ਬਣਾ ਦਿੱਤਾ । ਹੋ ਨਾਨਕ ! ਉਹ ਮਨੁੱਖ ਸਰਬ-ਵਿਆਪਕ ਪ੍ਰਭੂ ਨਾਲ ਭੁੰਘੀ ਸਾਂਝ ਬਣਾ ਲੈਂਦਾ ਹੈ, ਉਹ ਆਪਣੇ ਹੋਰ ਸਾਰੇ ਹੀ ਸਾਥੀਆਂ ਨੂੰ ਭੀ ਸੰਸਾਰ ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ ।੨।੨੧।

ਦੇਵਰੀਧਾਰੀ ਮਹਲਾ ੫ ॥ ਮਾਈ ਗੁਰ ਬਿਨੁ ਗਿਆਨੁ ਨ ਪਾਈਐ ॥ ਅਨਿਕ ਪ੍ਰਕਾਰ ਫਿਰਤ ਬਿਲਲਾਤੇ ਮਿਲਤ ਨਹੀ ਗੋਸਾਈਐ ॥੧॥ ਰਹਾਉ ॥ ਮੋਹ ਰੋਗ ਸੋਗ ਤਨੁ ਬਾਧਿਓ ਬਹੁ ਜੋਨੀ ਭਰਮਾਈਐ ॥ ਟਿਕਨੁ ਨ ਪਾਵੈ ਬਿਨੁ ਸਤ ਸੰਗਤਿ ਕਿਸੁ ਆਗੈ ਜਾਇ ਰੂਆਈਐ ॥ ੧ ॥ ਕਰੈ ਅਨੁਗ੍ਰਹੁ ਸੁਆਮੀ ਮੇਰਾ ਸਾਧ ਚਰਨ ਚਿਤੁ ਲਾਈਐ ॥ ਸੰਕਟ ਘੋਰ ਕਟੇ ਖਿਨ ਭੀਤਰਿ ਨਾਨਕ ਹਰਿ ਦਰਸਿ ਸਮਾਈਐ ॥੨॥੨੨॥ [ਪੰਨਾ ੫੩੨]

ਪਦ ਅਰਥ:—ਮਾਈ—ਹੋ ਮਾਂ! ਗਿਆਨੁ—ਆਤਮਕ ਜੀਵਨ ਦੀ ਸੂਝ, ਪਰਮਾਤਮਾ ਨਾਲ ਭੁੰਘੀ ਸਾਂਝ । ਅਨਿਕ ਪ੍ਰਕਾਰ—ਕਈ ਤਰ੍ਹਾਂ ; ਬਿਲਲਾਤੇ—ਵਿਲਕਦੇ । ਗੋਸਾਈਐ—[ਗੋ-ਧਰਤੀ] ਸ੍ਰਿਸ਼ਟੀ ਦੇ ਮਾਲਕ ਪ੍ਰਭੂ ਨੂੰ ।੧। ਰਹਾਉ ।

ਬਾਧਿਓ—ਬੱਝਾ ਰਹਿੰਦਾ ਹੈ, ਜਕੜਿਆ ਰਹਿੰਦਾ ਹੈ । ਭਰਮਾਈਐ—ਭਟਕਦੇ ਫਿਰਦਾ ਹੈ । ਜਾਇ—ਜਾ ਕੇ । ਰੂਆਈਐ—ਪ੍ਰਕਾਰ ਕੀਤੀ ਜਾਏ । ੧ ।

ਅਨੁਗ੍ਰਹੁ-ਕਿਰਪਾ । ਸਾਧ-ਗੁਰੂ । ਸੰਕਟ-ਦੁੱਖ । ਘੋਰ-ਭਿਆਨਕ । ਖਿਨ
ਭੀਤਿ-ਖਿਨ ਵਿਚ । ਦਰਸਿ-ਦਰਸਨ ਵਿਚ । ਸਮਾਈਐ-ਲੀਨ ਹੋ ਜਾਈਦਾ ਹੈ । ੨ ।

ਅਰਥ :-ਹੇ (ਮੇਰੀ) ਮਾਂ ! ਗੁਰੂ (ਦੀ ਸਰਨ ਪੈਣ) ਤੋਂ ਬਿਨਾ ਪਰਮਾਤਮਾ ਨਾਲ
ਭੁੰਘੀ ਸਾਂਝ ਨਹੀਂ ਪੈ ਸਕਦੀ । ਹੋਰ ਹੋਰ ਅਨੇਕਾਂ ਕਿਸਮਾਂ ਦੇ ਉੱਦਮ ਕਰਦੇ ਲੋਕ
ਭਟਕਦੇ ਫਿਰਦੇ ਹਨ, ਪਰ (ਉਹਨਾਂ ਉੱਦਮਾਂ ਨਾਲ) ਉਹ ਪਰਮਾਤਮਾ ਨੂੰ ਨਹੀਂ ਮਿਲ
ਸਕਦੇ । ੧। ਰਹਾਉ ।

(ਹੇ ਮਾਂ ! ਗੁਰੂ ਦੀ ਸਰਨ ਤੋਂ ਬਿਨਾ ਮਨੁੱਖ ਦਾ) ਸਰੀਰ (ਮਾਇਆ ਦੇ) ਮੋਹ
(ਸਰੀਰਕ) ਰੋਗਾਂ ਅਤੇ ਗ਼ਮਾਂ ਨਾਲ ਜਕੜਿਆ ਰਹਿੰਦਾ ਹੈ, ਅਨੇਕਾਂ ਜੂਨਾਂ ਵਿਚ ਭਟਕਦੇ
ਫਿਰਦਾ ਹੈ । ਸਾਧ ਸੰਗਤਿ (ਦੀ ਸਰਨ) ਤੋਂ ਬਿਨਾ (ਜੂਨਾਂ ਦੇ ਗੋੜ ਤੋਂ) ਟਿਕਾਣਾ
ਨਹੀਂ ਹਾਸਲ ਕਰ ਸਕਦਾ । (ਗੁਰੂ ਤੋਂ ਬਿਨਾ) ਕਿਸੇ ਹੋਰ ਪਾਸ (ਇਸ ਦੁੱਖ ਦੀ
ਨਵਿਰਤੀ ਵਾਸਤੇ) ਫਰਿਆਦ ਭੀ ਨਹੀਂ ਕੀਤੀ ਜਾ ਸਕਦੀ । ੧।

ਹੇ ਮਾਂ ! ਜਦੋਂ ਮੇਰਾ ਮਾਲਕ-ਪ੍ਰਭੂ ਮੇਹਰ ਕਰਦਾ ਹੈ, ਤਦੋਂ ਗੁਰੂ ਦੇ ਚਰਨਾਂ ਵਿਚ
ਚਿੱਤ ਜੋੜ ਸਕੀਦਾ ਹੈ । ਹੇ ਨਾਨਕ ! (ਗੁਰੂ ਦੀ ਕਿਰਪਾ ਨਾਲ) ਭਿਆਨਕ ਦੁੱਖ ਇਕ
ਖਿਨ ਵਿਚ ਕੱਟੇ ਜਾਂਦੇ ਹਨ, ਤੇ, ਪਰਮਾਤਮਾ ਦੇ ਦੀਦਾਰ ਵਿਚ ਲੀਨ ਹੋ ਜਾਈਦਾ ਹੈ ।
। ੨ । ੨੨ ।

ਦੇਵਗੰਧਾਰੀ ਮਹਲਾ ੫ ॥ ਠਾਕੁਰ ਹੋਏ ਆਪਿ ਦਇਆਲ ॥ ਭਈ
ਕਲਿਆਣ ਅਨੰਦ ਰੂਪ ਹੋਈ ਹੈ ਉਬਰੇ ਬਾਲ ਗੁਪਾਲ ॥ ਰਹਾਉ ॥ ਦੁਇ
ਕਰ ਜੋੜਿ ਕਰੀ ਬੇਨੰਤੀ ਪਾਰਬ੍ਰਹਮੁ ਮਨਿ ਧਿਆਇਆ ॥ ਹਾਥੁ ਦੇਇ ਰਾਖੇ
ਪਰਮੇਸੁਰਿ ਸਗਲਾ ਦੁਰਤੁ ਮਿਟਾਇਆ ॥ ੧ ॥ ਵਰ ਨਾਰੀ ਮਿਲਿ ਮੰਗਲੁ
ਗਾਇਆ ਠਾਕੁਰ ਕਾ ਜੈਕਾਰੁ ॥ ਕਹੁ ਨਾਨਕ ਜਨ ਕਉ ਬਲਿ ਜਾਈਐ ਜੇ
ਸਭਨਾ ਕਰੇ ਉਧਾਰੁ ॥੨॥੨੩॥ [ਪੰਨਾ ਪੜ੨]

ਪਦ ਅਰਥ :-ਠਾਕੁਰ-ਮਾਲਕ-ਪ੍ਰਭੂ ਜੀ । ਦਇਆਲ-ਦਇਆਵਾਨ । ਕਲਿ-
ਆਣ-ਸੁਖ, ਸ਼ਾਂਤੀ । ਅਨੰਦ-ਰੂਪ-ਆਨੰਦ-ਭਰਪੂਰ । ਹੋਈ ਹੈ-ਹੋ ਜਾਈਦਾ ਹੈ ।
ਉਬਰੇ-(ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ । ਬਾਲ ਗੁਪਾਲ-ਸ੍ਰਿਸ਼ਟੀ ਦੇ
ਪਾਲਣਹਾਰ-ਪਿਤਾ ਦਾ ਪੱਲਾ ਫੜਨ ਵਾਲੇ ਬੱਚੇ । ਰਹਾਉ ।

ਕਰ-[ਬਹੁ ਵਚਨ] ਹੱਥ । ਜੋੜਿ-ਜੋੜ ਕੇ । ਮਨਿ-ਮਨ ਵਿਚ । ਪਰਮੇਸੁਰਿ-
ਪਰਮੇਸਰ ਨੇ । ਦੁਰਤਿ-[ਦੁਰਿਤ] ਪਾਪ । ੧।

ਵਰ ਨਾਰੀ ਮਿਲਿ-ਨਾਰੀਆਂ ਵਰ ਨੂੰ ਮਿਲ ਕੇ, ਗਿਆਨ-ਇੰਦ੍ਰੇ ਪ੍ਰਭੂ-ਪਤੀ ਨੂੰ ਮਿਲ

ਕੇ। ਮੰਗਲੁ-ਖੁਸ਼ੀ ਦਾ ਗੀਤ, ਸਿਫਤਿ ਸਾਲਾਹ ਦਾ ਗੀਤ। ਜੈਕਾਰੁ-ਜੈ ਜੈ ਦਾ ਸੋਹਿਲਾ।
ਜਨ ਕਉ-ਪ੍ਰਭੂ ਦੇ ਸੇਵਕ ਤੋਂ। ਉਧਾਰ-ਪਾਰ-ਉਤਾਰਾ।੨।

ਅਰਥ :- ਹੇ ਭਾਈ ! ਆਪਣੇ ਜਿਸ ਸੇਵਕ ਉੱਤੇ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਉਸ ਦੇ ਅੰਦਰ ਪੂਰਨ ਸ਼ਾਂਤੀ ਪੈਦਾ ਹੋ ਜਾਂਦੀ ਹੈ। ਪ੍ਰਭੂ ਦੀ ਕਿਰਪਾ ਨਾਲ ਆਨੰਦ-ਭਰਪੂਰ ਹੋ ਜਾਈਦਾ ਹੈ। ਸ੍ਰਿਸ਼ਟੀ ਦੇ ਪਾਲਣਹਾਰ-ਪਿਤਾ ਦਾ ਪੱਲਾ ਫੜਨ ਵਾਲੇ ਬੱਚੇ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ। ਰਹਾਉ।

ਹੇ ਭਾਈ ! ਜਿਨ੍ਹਾਂ ਵਡ-ਭਾਰੀਆਂ ਨੇ ਆਪਣੇ ਦੋਵੇਂ ਹੱਥ ਜੋੜ ਕੇ ਪਰਮਾਤਮਾ ਅੱਗੇ ਅਰਜ਼ੋਈ ਕੀਤੀ, ਪਰਮਾਤਮਾ ਨੂੰ ਆਪਣੇ ਮਨ ਵਿਚ ਆਰਾਧਿਆ, ਪਰਮਾਤਮਾ ਨੇ ਆਪਣਾ ਹੱਥ ਦੇ ਕੇ ਉਹਨਾਂ ਨੂੰ (ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚਾ ਲਿਆ, (ਉਹਨਾਂ ਦਾ ਪਿਛਲਾ ਕਾਤਾ) ਸਾਰਾ ਪਾਪ ਦੂਰ ਕਰ ਦਿੱਤਾ।੩।

(ਹੇ ਭਾਈ ਜਿਸ ਸੇਵਕ ਉੱਤੇ ਪ੍ਰਭੂ ਜੀ ਦਇਆਵਾਨ ਹੋਏ, ਉਸ ਦੇ) ਗਿਆਨ-ਬਿੰਦਿਆਂ ਨੇ ਪ੍ਰਭੂ-ਪਤੀ ਨੂੰ ਮਿਲ ਕੇ ਪ੍ਰਭੂ ਦੀ ਸਿਫਤਿ ਸਾਲਾਹ ਦਾ ਗੀਤ ਗਾਣਾ ਸ਼ੁਰੂ ਕਰ ਦਿੱਤਾ। ਹੇ ਨਾਨਕ ! ਆਖ-ਪ੍ਰਭੂ ਦੇ ਉਸ ਭਗਤ ਤੋਂ ਕੁਰਬਾਨ ਹੋਣਾ ਚਾਹੀਦਾ ਹੈ ਜੇਹੜਾ ਹੋਰ ਸਭ ਜੀਵਾਂ ਦਾ ਭੀ ਪਾਰ-ਉਤਾਰਾ ਕਰ ਲੈਂਦਾ ਹੈ।੨।੨੩।

੧ ਓ ਸਤਿਗੁਰ ਪ੍ਰਸਾਦਿ ॥ ਦੇਵਗੰਧਾਰੀ ਮਹਲਾ ੫ ॥ ਅਪੁਨੇ ਸਤਿਗੁਰ ਪਹਿ ਬਿਨਉ ਕਹਿਆ॥ ਭਏ ਕ੍ਰਿਪਾਲ ਦਇਆਲ ਦੁਖਭੰਜਨ ਮੇਰਾ ਸਗਲ ਅੰਦੇਸਰਾ ਗਇਆ ॥ ਰਹਾਉ ॥ ਹਮ ਪਾਪੀ ਪਾਖੰਡੀ ਲੋਭੀ ਹਮਰਾ ਗੁਨੁ ਅਵਗੁਨੁ ਸਭੁ ਸਹਿਆ ॥ ਕਰੁ ਮਸਤਕਿ ਧਾਰਿ ਸਾਜਿ ਨਿਵਾਜੇ ਮੁਏ ਦੁਸਟ ਜੋ ਖਇਆ ॥ ੧ ॥ ਪਰਉਪਕਾਰੀ ਸਰਬ ਸਧਾਰੀ ਸਫਲ ਦਰਸਨ ਸਹਜਇਆ। ਕਹੁ ਨਾਨਕ ਨਿਰਗੁਣ ਕਉ ਦਾਤਾ ਚਰਣ ਕਮਲ ਉਰ ਧਰਿਆ ॥੨॥੨੪॥ [ਪੰਨਾ ੫੩੩]

ਪਦ ਅਰਥ :- ਪਹਿ-ਪਾਸ। ਬਿਨਉ-[ਕਿਜਯ] ਬੇਨਤੀ। ਦੁਖ ਭੰਜਨ-ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਜੀ। ਰਹਾਉ।

ਸਭੁ-ਸਾਰਾ। ਸਹਿਆ-ਸਹਾਰਿਆ। ਕਰੁ-ਹੱਥ [ਇਕ ਵਚਨ]। ਮਸਤਕਿ-ਮੱਥੇ ਉੱਤੇ। ਧਾਰਿ-ਰੱਖ ਕੇ। ਸਾਜਿ ਨਿਵਾਜੇ-ਪੈਦਾ ਕਰ ਕੇ ਸਵਾਰਦਾ ਹੈ। ਜੋ-ਜੇਹੜੇ। ਖਇਆ-ਨਾਸ ਕਰਨ ਵਾਲੇ।੧।

ਸਰਬ ਸਧਾਰੀ-ਸਭ ਜੀਵਾਂ ਨੂੰ ਸਹਾਰਾ ਦੇਣ ਵਾਲਾ। ਸਹਜਇਆ-ਆਤਮਕ ਅਡੋਲਤਾ ਦੇਣ ਵਾਲਾ। ਉਰ-ਹਿਰਦਾ।੨।

ਅਰਥ :-ਹੇ ਭਾਈ ! ਜਦੋਂ ਮੈਂ ਆਪਣੇ ਗੁਰੂ ਪਾਸ ਅਰਜ਼ੋਈ ਕਰਨੀ ਸ਼ੁਰੂ ਕੀਤੀ, ਤਾਂ ਦੁੱਖਾਂ ਦੇ ਨਾਸ ਕਰਨ ਵਾਲੇ ਪਿਆਰੇ ਪ੍ਰਭੂ ਜੀ ਮੇਰੇ ਉੱਤੇ ਦਇਆਵਾਨ ਹੋਏ (ਪ੍ਰਭੂ ਜੀ ਦੀ ਕਿਰਪਾ ਨਾਲ) ਮੇਰਾ ਸਾਰਾ ਚਿੰਤਾ-ਫਿਕਰ ਦੂਰ ਹੋ ਗਿਆ । ੧। ਰਹਾਉ ।

ਹੇ ਭਾਈ ! ਅਸੀਂ ਜੀਵ ਪਾਪੀ ਹਾਂ, ਪਖੰਡੀ ਹਾਂ, ਲੋਭੀ ਹਾਂ (ਪਰਮਾਤਮਾ ਇਤਨਾ ਦਇਆਵਾਨ ਹੈ ਕਿ ਉਹ) ਸਾਡਾ ਹਰੇਕ ਗੁਣ ਔਗਣ ਸਹਾਰਦਾ ਹੈ । ਜੀਵਾਂ ਨੂੰ ਪੈਦਾ ਕਰ ਕੇ ਉਹਨਾਂ ਦੇ ਮੱਥੇ ਉੱਤੇ ਹੱਥ ਰੱਖ ਕੇ ਉਹਨਾਂ ਦੇ ਜੀਵਨ ਸੰਵਾਰਦਾ ਹੈ (ਜਿਸ ਦੀ ਬਰਕਤਿ ਨਾਲ ਕਾਮਾਦਿਕ) ਵੈਰੀ, ਜੋ ਆਤਮਕ ਜੀਵਨ ਦਾ ਨਾਸ ਕਰਨ ਵਾਲੇ ਯਨ, ਮੁੱਕ ਜਾਂਦੇ ਹਨ । ੧ ।

ਹੇ ਭਾਈ ! ਪ੍ਰਭੂ ਜੀ ਪਰ-ਉਪਕਾਰੀ ਹਨ, ਸਾਰੇ ਜੀਵਾਂ ਨੂੰ ਆਸਰਾ ਦੇਣ ਵਾਲੇ ਹਨ, ਪ੍ਰਭੂ ਦਾ ਦੀਦਾਰ ਮਨੁੱਖਾ ਜੀਵਨ ਦਾ ਫਲ ਦੇਣ ਵਾਲਾ ਹੈ, ਆਤਮਕ ਅਭੋਲਤਾ ਦੀ ਦਾਤਿ ਕਰਨ ਵਾਲਾ ਹੈ ।

ਹੇ ਨਾਨਕ : ਆਖ-ਪ੍ਰਭੂ ਗੁਣ-ਹੀਨ ਜੀਵਾਂ ਨੂੰ ਭੀ ਦਾਤਾਂ ਦੇਣ ਵਾਲਾ ਹੈ । ਮੈਂ ਉਸ ਦੇ ਸੋਹਣੇ ਕੋਮਲ ਚਰਨ (ਗੁਰੂ ਦੀ ਕਿਰਪਾ ਨਾਲ ਆਪਣੇ) ਹਿਰਦੇ ਵਿਚ ਟਿਕਾ ਲਏ ਹਨ । ੨ । ੨੪ ।

ਦੇਵਗੰਧਾਰੀ ਮਹਲਾ ੫ ॥ ਅਨਾਥ ਨਾਥ ਪ੍ਰਭ ਹਮਾਰੇ ॥ ਸਰਨਿ ਆਇਓ ਰਾਖਨਹਾਰੇ ॥ ਰਹਾਉ ॥ ਸਰਬ ਪਾਖ ਰਾਖੁ ਮੁਰਾਰੇ ॥ ਆਗੈ ਪਾਛੈ ਅੰਤੀ ਵਾਰੇ ॥ ੧ ॥ ਜਬ ਚਿਤਵਉ ਤਬ ਤੁਹਾਰੇ ॥ ਉਨ ਸਮੁਾਰਿ ਮੇਰਾ ਮਨੁ ਸਧਾਰੇ ॥ ੨ ॥ ਸੁਨਿ ਗਾਵਉ ਗੁਰ ਬਚਨਾਰੇ ॥ ਬਲਿ ਬਲਿ ਜਾਉ ਸਾਧ ਦਰਸਾਰੇ ॥ ੩ ॥ ਮਨ ਮਹਿ ਰਾਖਉ ਏਕ ਅਸਾਰੇ ॥ ਨਾਨਕ ਪ੍ਰਭ ਮੇਰੇ ਕਰਨੈਹਾਰੇ ॥ ੪ ॥ ੨੫ ॥ [ਪੰਨਾ ਪੜੜ]

ਪਦ ਅਰਥ :-ਅਨਾਥ ਨਾਥ-ਹੇ ਨਿਖਸਮਿਆਂ ਦੇ ਖਸਮ ! ਰਾਖਨ ਹਾਰੇ-ਹੇ ਸਹਾਇਤਾ ਕਰਨ ਦੇ ਸਮਰੱਥ ਪ੍ਰਭੂ ! ਰਹਾਉ ।

ਸਰਬ ਪਾਖ-ਸਾਰੇ ਪੱਖ । ਮੁਰਾਰੇ-ਹੇ ਮੁਰਾਰੀ ! ਆਗੈ-ਪਰਲੋਕ ਵਿਚ । ਪਾਛੈ ਇਸ ਲੋਕ ਵਿਚ । ੧ ।

ਚਿਤਵਉ-ਚਿਤਵਉ, ਮੈਂ ਚੇਤੇ ਕਰਦਾ ਹਾਂ । ਉਹ ਸਮਾਰਿ-(ਤੇਰੇ) ਉਹਨਾਂ (ਗੁਣਾਂ) ਨੂੰ ਚੇਤੇ ਕਰ ਕੇ । ਸਧਾਰੇ-ਸਹਾਰਾ ਵੜਦਾ ਹੈ । ੨ ।

ਸੁਨਿ-ਸੁਣ ਕੇ । ਗਾਵਉ-ਗਾਵਉ, ਮੈਂ ਗਾਂਦਾ ਹਾਂ । ਜਾਉ-ਜਾਉ, ਮੈਂ ਜਾਂਦਾ ਹਾਂ । ਬਲਿ-ਕੁਰਬਾਨ । ਸਾਧ-ਗੁਰੂ । ੩ ।

ਰਾਖਉ-ਰਾਖਉ, ਮੈਂ ਰੱਖਦਾ ਹਾਂ । ਅਸਾਰੇ-ਆਸ । ਕਰਨੈਹਾਰੇ-ਹੇ ਕਰਤਾਰ ! ੪ ।

ਅਰਥ :-ਹੇ ਅਨਾਥਾਂ ਦੇ ਨਾਏ ! ਹੇ ਮੇਰੇ ਰੱਖਣ ਹਾਰ ਪ੍ਰਭੂ ! ਮੈਂ ਤੇਰੀ ਸਰਨ ਆਇਆ ਹਾਂ । ਰਹਾਉ ।

ਹੇ ਮੁਰਾਰੀ ! ਪਰਲੋਕ ਵਿਚ, ਇਸ ਲੋਕ ਵਿਚ, ਅਖੀਰਲੇ ਵੇਲੇ—ਹਰ ਥਾਂ ਮੇਰੀ ਸਹਾਇਤਾ ਕਰ । ੧ ।

ਹੇ ਪ੍ਰਭੂ ! ਮੈਂ ਜਦੋਂ ਭੀ ਚੇਤੇ ਕਰਦਾ ਹਾਂ ਤਦੋਂ ਤੇਰੇ ਗੁਣ ਹੀ ਚੇਤੇ ਕਰਦਾ ਹਾਂ । (ਤੇਰੇ) ਉਹਨਾਂ (ਗੁਣਾਂ) ਨੂੰ ਚੇਤੇ ਕਰ ਕੇ ਮੇਰਾ ਮਨ ਧੀਰਜ ਫੜਦਾ ਹੈ । ੨ ।

ਹੇ ਪ੍ਰਭੂ ! ਮੈਂ ਗੁਰੂ ਦੇ ਦੀਦਾਰ ਤੋਂ ਕੁਰਬਾਨ ਜਾਂਦਾ ਹਾਂ, ਸਦਕੇ ਜਾਂਦਾ ਹਾਂ । ਗੁਰੂ ਦੇ ਬਚਨ ਸੁਣ ਕੇ ਹੀ (ਹੇ ਪ੍ਰਭੂ !) ਮੈਂ (ਤੇਰੀ ਸਿਫਤਿ ਸਾਲਾਹ ਦੇ ਗੀਤ) ਗਾਂਦਾ ਹਾਂ । ੩ ।

ਹੇ ਨਾਨਕ ! (ਆਖ—) ਹੇ ਪ੍ਰਭੂ ! ਹੇ ਮੇਰੇ ਕਰਤਾਰ ! ਮੈਂ ਆਪਣੇ ਮਨ ਵਿਚ ਸਿਰਫ਼ ਤੇਰੀ ਹੀ ਸਹਾਇਤਾ ਦੀ ਆਸ ਰੱਖਦਾ ਹਾਂ । ੪ । ੨੫ ।

ਦੇਵਗੰਧਾਰੀ ਮਹਲਾ ੫ ॥ ਪ੍ਰਭੂ ਇਹੈ ਮਨੋਰਥੁ ਮੇਰਾ ॥ ਕ੍ਰਿਪਾ ਨਿਧਾਨ ਦਇਆਲ ਮੋਹਿ ਦੀਜੈ ਕਰਿ ਸੰਤਨ ਕਾ ਚੇਰਾ ॥ ਰਹਾਉ ॥ ਪ੍ਰਾਤਹਕਾਲ ਲਾਗਉ ਜਨ ਚਰਨੀ ਨਿਸ ਬਾਸੁਰ ਦਰਸੁ ਪਾਵਉ ॥ ਤਨੁ ਮਨੁ ਅਰਪਿ ਕਰਉ ਜਨ ਸੇਵਾ ਰਸਨਾ ਹਰਿ ਗੁਨ ਗਾਵਉ ॥ ੧ ॥ ਸਾਸਿ ਸਾਸਿ ਸਿਮਰਉ ਪ੍ਰਭੁ ਅਪੁਨਾ ਸੰਤ ਸੰਗਿ ਨਿਤ ਰਹੀਐ ॥ ਏਕੁ ਅਧਾਰੁ ਨਾਮੁ ਧਨੁ ਮੇਰਾ ਅਨਦੁ ਨਾਨਕ ਇਹੁ ਲਹੀਐ ॥ ੨ ॥ ੨੬ ॥ [ਪੰਨਾ ਪੜੜ]

ਪਦ ਅਰਥ :-ਮਨੋਰਥੁ—ਮਨ ਦੀ ਤਾਂਘ । ਕ੍ਰਿਪਾ ਨਿਧਾਨ—ਹੇ ਕਿਰਪਾ ਦੇ ਖਜ਼ਾਨੇ ! ਮੋਹਿ—ਮੈਨੂੰ । ਦੀਜੈ—ਦੇਹ । ਚੇਰਾ—ਦਾਸ । ਰਹਾਉ ।

ਪ੍ਰਾਤਹਕਾਲ—ਸਵੇਰ-ਸਾਰ, ਸਵੇਰੇ ਹੀ । ਲਾਗਉ—ਲਾਗਉਂ, ਮੈਂ ਲੱਗਾਂ । ਨਿਸ—ਰਾਤ । ਬਾਸੁਰ—ਦਿਨ । ਪਾਵਉ—ਪਾਵਉਂ । ਅਰਪਿ—ਭੇਟਾ ਕਰ ਕੇ । ਕਰਉ—ਕਰਉਂ । ਰਸਨਾ—ਜੀਭ (ਨਾਲ) । ਗਾਵਉ—ਗਾਵਉਂ । ੧ ।

ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਸਿਮਰਉ—ਸਿਮਰਉਂ । ਸੰਗਿ—ਸੰਗਤਿ ਵਿਚ । ਰਹੀਐ—ਰਹਿਣਾ ਚਾਹੀਦਾ ਹੈ । ਅਧਾਰੁ—ਆਸਰਾ । ਮੇਰਾ—ਮੇਰਾ । ਲਹੀਐ—ਲੈਣਾ ਚਾਹੀਦਾ ਹੈ । ੨ ।

ਅਰਥ :-ਹੇ ਕਿਰਪਾ ਦੇ ਖਜ਼ਾਨੇ ਪ੍ਰਭੂ ! ਹੇ ਦਇਆਲ ਪ੍ਰਭੂ ! ਮੇਰੇ ਮਨ ਦੀ ਵਿਹੀ ਤਾਂਘ ਹੈ ਕਿ ਮੈਨੂੰ ਇਹ ਦਾਨ ਦੇਹ ਜੁ ਮੈਨੂੰ ਆਪਣੇ ਸੰਤ ਜਨਾਂ ਦਾ ਸੇਵਕ ਬਣਾਈ ਰੱਖ । ਰਹਾਉ ।

ਹੇ ਪ੍ਰਭੂ ! ਸਵੇਰੇ (ਉੱਠ ਕੇ) ਮੈਂ ਤੇਰੇ ਸੰਤ ਜਨਾਂ ਦੀ ਚਰਨੀ ਲਗਾਂ, ਦਿਨ ਰਾਤ

ਮੈਂ ਤੇਰੇ ਸੰਤ ਜਨਾਂ ਦਾ ਦਰਸ਼ਨ ਕਰਦਾ ਰਹਾਂ । ਆਪਣਾ ਸਰੀਰ ਆਪਣਾ ਮਨ ਭੇਟਾ ਕਰ
ਕੇ ਮੈਂ (ਸਦਾ) ਸੰਤ ਜਨਾਂ ਦੀ ਸੇਵਾ ਕਰਦਾ ਰਹਾਂ, ਤੇ ਆਪਣੀ ਜੀਭ ਨਾਲ ਮੈਂ ਹਰੀ-
ਗੁਣ ਗਾਂਦਾ ਰਹਾਂ । ੧ ।

(ਹੇ ਭਾਈ ! ਮੇਰੀ ਤਾਂਘ ਹੈ ਕਿ) ਮੈਂ ਹਰੇਕ ਸਾਹ ਦੇ ਨਾਲ ਆਪਣੇ ਪ੍ਰਭੂ ਦਾ
ਸਿਮਰਨ ਕਰਦਾ ਰਹਾਂ । ਹੇ ਭਾਈ ! ਸਦਾ ਸੰਤਾਂ ਦੀ ਸੰਗਤਿ ਵਿਚ ਟਿਕੇ ਰਹਿਣਾ
ਚਾਹੀਦਾ ਹੈ । ਹੇ ਨਾਨਕ ! (ਆਖ-ਮੇਰੀ ਤਾਂਘ ਹੈ ਕਿ) ਸਿਰਫ ਪਰਮਾਤਮਾ ਦਾ ਨਾਮ-
ਧਨ ਹੀ ਮੇਰਾ ਜੀਵਨ-ਆਸਰਾ ਬਣਿਆ ਰਹੇ । (ਹੇ ਭਾਈ ! ਨਾਮ-ਸਿਮਰਨ ਦਾ)
ਇਹ ਆਨੰਦ (ਸਦਾ) ਮਾਣਦੇ ਰਹਿਣਾ ਚਾਹੀਦਾ ਹੈ । ੨ । ੨੬ ।

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੩
੧ ਓ ਸਤਿਗੁਰਪ੍ਰਸਾਦਿ ॥ ਮੀਤਾ ਐਸੇ ਹਰਿ ਜੀਉ ਪਾਏ ॥ ਛੋਡਿ
ਨ ਜਾਈ ਸਦ ਹੀ ਸੰਗੇ ਅਨਦਿਨੁ ਗੁਰ ਮਿਲਿ ਗਾਏ ॥੧॥ ਰਹਾਉ ॥
ਮਿਲਿਓ ਮਨੋਹਰੁ ਸਰਬ ਸੁਖੰਨਾ ਤਿਆਗਿ ਨ ਕਤਹੁ ਜਾਏ ॥ ਅਨਿਕ
ਅਨਿਕ ਭਾਤਿ ਬਹੁ ਪੇਖੇ ਪ੍ਰਿਅ ਰੋਮ ਨ ਸਮਸਰਿ ਲਾਏ ॥ ੧ ॥ ਮੰਦਰਿ
ਭਾਗੁ ਸੋਭ ਦੁਆਰੈ ਅਨਹਤ ਰੁਣੁਝੁਣੁ ਲਾਏ ॥ ਕਹੁ ਨਾਨਕ ਸਦਾ ਰੰਗੁ ਮਾਣੇ
ਗ੍ਰਿਹ ਪ੍ਰਿਅ ਥੀਤੇ ਸਦ ਥਾਏ ॥ ੨ ॥ ੧ ॥ ੨੭ ॥ [ਪੰਨਾ ੩੫੩]

ਪਦ ਅਰਥ :- ਐਸੇ ਮੀਤਾ-ਅਜੇਹੇ ਮਿੱਤਰ । ਪਾਏ-ਲੱਭ ਲਏ ਹਨ । ਛੋਡਿ-ਛੱਡ
ਕੇ । ਸਦ-ਸਦਾ । ਸੰਗੇ-ਨਾਲ । ਅਨਦਿਨੁ-ਹਰ ਰੋਜ਼ । ਗੁਰ ਮਿਲਿ-ਗੁਰੂ ਨੂੰ ਮਿਲ
ਕੇ । ੧ । ਰਹਾਉ ।

ਮਨੋਹਰੁ-ਮਨ ਨੂੰ ਮੋਹ ਲੈਣ ਵਾਲਾ ਹਰੀ । ਸੁਖੰਨਾ-[ਸੁਖ-ਅਯਨ । ਅਯਨ-
ਘਰ] ਸੁਖਾਂ ਦਾ ਘਰ, ਸੁਖਦਾਤਾ । ਕਤਹੁ-ਕਿਤੇ ਭੀ । ਪੇਖੇ-ਮੈਂ ਵੇਖੇ ਹਨ । ਪ੍ਰਿਅ ਰੋਮ
ਸਮਸਰਿ-ਪਿਆਰੇ ਦੇ ਇਕ ਵਾਲ ਦੇ ਬਰਾਬਰ । ੧ ।

ਮੰਦਰਿ-ਹਿਰਦੇ-ਮੰਦਰ ਵਿਚ । ਸੋਭ-ਸੋਭਾ । ਦੁਆਰੈ-(ਪ੍ਰਭੂ ਦੇ) ਦਰ ਤੇ ।
ਅਨਹਤ-ਇਕ-ਰਸ, ਲਗਾਤਾਰ । ਰੁਣੁਝੁਣੁ-ਮੱਧਮ ਮੱਧਮ ਹੋ ਰਿਹਾ ਖੁਸ਼ੀ ਦਾ ਗੀਤ ।
ਗ੍ਰਿਹ ਥਾਏ-ਗ੍ਰਿਹ ਥਾਇ, ਜਿਸ ਦੇ ਹਿਰਦੇ-ਘਰ ਵਿਚ । ਸਦ-ਸਦਾ । ਪ੍ਰਿਅ ਥੀਤੇ-ਪ੍ਰਭੂ
ਜੀ ਟਿਕ ਗਏ । ੨ । ੧ । ੨੭ ।

ਅਰਥ :- ਹੇ ਭਾਈ ! ਮੈਂ ਅਜੇਹੇ ਮਿੱਤਰ ਪ੍ਰਭੂ ਜੀ ਲੱਭ ਲਏ ਹਨ, ਜੋ ਮੈਨੂੰ ਛੱਡ
ਕੇ ਨਹੀਂ ਜਾਂਦਾ, ਸਦਾ ਮੇਰੇ ਨਾਲ ਰਹਿੰਦਾ ਹੈ, ਗੁਰੂ ਨੂੰ ਮਿਲ ਕੇ ਮੈਂ ਹਰ ਵੇਲੇ ਉਸ ਦੇ
ਗੁਣ ਗਾਂਦਾ ਰਹਿੰਦਾ ਹਾਂ । ੧ । ਰਹਾਉ ।

ਹੇ ਭਾਈ ! ਮੇਰੇ ਮਨ ਨੂੰ ਮੋਹ ਲੈਣ ਵਾਲਾ, ਮੈਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ

ਪਿਆ ਹੈ, ਮੈਨੂੰ ਛੱਡ ਕੇ ਉਹ ਹੋਰ ਕਿਤੇ ਭੀ ਨਹੀਂ ਜਾਂਦਾ, (ਸੁਖਾਂ ਦੇ ਇਕਤਾਰ ਕਲਨ ਵਾਲੇ) ਹੋਰ ਬਥੇਰੇ ਅਨੇਕਾਂ ਕਿਸਮਾਂ ਦੇ (ਵਿਅਕਤੀ) ਵੇਖ ਲਏ ਹਨ, ਪਰ ਕੋਈ ਭੀ ਪਿਆਰੇ ਪ੍ਰਭੂ ਦੇ ਇਕ ਵਾਲ ਦੀ ਭੀ ਬਰਾਬਰੀ ਨਹੀਂ ਕਰ ਸਕਦਾ। ੧।

ਹੇ ਨਾਨਕ ! ਆਖ-ਜਿਸ ਜੀਵ ਦੇ ਹਿਰਦੇ-ਘਰ ਵਿਚ ਪ੍ਰਭੂ ਜੀ ਸਦਾ ਲਈ ਆ ਟਿਕਦੇ ਹਨ, ਉਹ ਸਦਾ ਆਤਮਕ ਆਨੰਦ ਮਾਣਦਾ ਹੈ, ਉਸ ਦੇ ਹਿਰਦੇ-ਘਰ ਵਿਚ ਭਾਗ ਜਾਗ ਪੈਂਦਾ ਹੈ, ਉਸ ਦੇ ਹਿਰਦੇ ਵਿਚ ਇਕ ਰਸ ਧੀਮਾ ਧੀਮਾ ਖੁਬੀ ਦਾ ਗੀਤ ਹੁੰਦਾ ਰਹਿੰਦਾ ਹੈ, ਉਸ ਨੂੰ ਪ੍ਰਭੂ ਦੇ ਦਰ ਤੇ ਸੋਭਾ ਮਿਲਦੀ ਹੈ। ੨। ੧। ੨੭।

ਨੋਟ ! 'ਘਰੁ ਤ' ਦੇ ਸੰਗ੍ਰਹਿ ਦਾ ਇਹ ਪਹਿਲਾ ਸ਼ਬਦ ਹੈ। ਵੇਖੋ ਅੰਕ ਨੰ: ੧। ਕੁੱਲ ਜੋੜ ੨੭ ਹੈ।

ਦੇਵਗੰਧਾਰੀ ਮ:ਪ॥ ਦਰਸਨ ਨਾਮ ਕਉ ਮਨੁ ਆਛੈ ॥ ਭ੍ਰਮਿ ਆਇਓ
ਹੈ ਸਗਲ ਬਾਨ ਰੇ ਆਹਿ ਪਰਿਓ ਸੰਤ ਪਾਛੈ ॥ ੧ ॥ ਰਹਾਉ ॥ ਕਿਸੁ ਹਉ
ਸੇਵੀ ਕਿਸੁ ਆਰਾਧੀ ਜੋ ਦਿਸਟੈ ਸੋ ਗਾਛੈ ॥ ਸਾਧ ਸੰਗਤਿ ਕੀ ਸਰਨੀ
ਪਰੀਐ ਚਰਣ ਰੇਨੁ ਮਨੁ ਬਾਛੈ ॥ ੧ ॥ ਜੁਗਤਿ ਨ ਜਾਨਾ ਗੁਨੁ ਨਹੀ ਕੋਈ
ਮਹਾ ਦੁਤਰੁ ਮਾਇ ਆਛੈ ॥ ਆਇ ਪਇਓ ਨਾਨਕ ਗੁਰ ਚਰਨੀ ਤਉ
ਉਤਰੀ ਸਗਲ ਦੁਗਾਛੈ ॥੨॥੨॥੨੮॥ [ਪੰਨਾ ੫੩੩]

ਪਦ ਅਰਥ :- ਕਉ-ਵਾਸਤੇ। ਆਛੈ-ਤਾਂਘਦਾ ਹੈ। ਭ੍ਰਮਿ-ਭਟਕ ਭਟਕ ਕੇ। ਸਗਲ ਬਾਨ-ਸਭਨੀਂ ਥਾਈਂ। ਰੇ-ਹੇ ਭਾਈ ! ਆਹਿ-ਤਾਂਘ ਕਰ ਕੇ। ਸੰਤ ਪਾਛੈ-ਸੰਤਾਂ ਦੇ ਪਿੱਛੇ, ਸੰਤਾਂ ਦੀ ਸਰਨ। ੧। ਰਹਾਉ।

ਹਉ-ਮੈਂ। ਸੇਵੀ-ਸੇਵੀਂ, ਮੈਂ ਸੇਵਾ ਕਰਾਂ। ਆਰਾਧੀ-ਆਰਾਧੀਂ। ਦਿਸਟੈ-ਦਿਸਦਾ ਹੈ। ਗਾਛੈ-ਨਾਸਵੰਤ ਹੈ। ਪਰੀਐ-ਪੈਣਾ ਚਾਹੀਦਾ ਹੈ। ਰੇਨੁ-ਹੂੜ। ਬਾਛੈ-ਮੰਗਦਾ ਹੈ। ੧।

ਜਾਨਾ-ਜਾਨਾਂ, ਮੈਂ ਜਾਣਦਾ। ਦੁਤਰੁ-[ਦੁਸ਼ਟਰ] ਜਿਸ ਨੂੰ ਤਰਨਾ ਔਖਾ ਹੈ। ਮਾਇ-ਮਾਇਆ। ਆਛੈ-[ਅਸਿਤ] ਹੈ। ਤਉ-ਤਦੋਂ। ਦੁਗਾਛੈ-ਦੁਰ ਆਛੈ, ਮੰਦੀ ਵਾਸਨਾ। ੨।

ਅਰਥ :- ਹੇ ਭਾਈ ! ਪਰਮਾਤਮਾ ਦਾ ਦਰਸਨ ਕਰਨ ਵਾਸਤੇ, ਪਰਮਾਤਮਾ ਦਾ ਨਾਮ ਜਪਣ ਵਾਸਤੇ, ਮੇਰਾ ਮਨ ਤਾਂਘਦਾ ਹੈ। ਮੇਰਾ ਇਹ ਮਨ ਭਟਕ ਭਟਕ ਕੇ ਸਭਨੀਂ ਥਾਈਂ ਹੋ ਆਇਆ ਹੈ, ਹੁਣ ਤਾਂਘ ਕਰ ਕੇ ਸੰਤਾਂ ਦੀ ਚਰਨੀਂ ਆ ਪਿਆ ਹੈ। ੧। ਰਹਾਉ।

(ਹੇ ਭਾਈ ! ਸੰਸਾਰ ਵਿਚ) ਜੋ ਕੁਝ ਦਿੱਸ ਰਿਹਾ ਹੈ ਉਹ ਨਾਸਵੰਤ ਹੈ, (ਇਸ

ਵਾਸਤੇ) ਮੈਂ ਕਿਸ ਦੀ ਸੇਵਾ ਕਰਾਂ ? ਮੈਂ ਕਿਸ ਦਾ ਆਰਾਧਨ ਕਰਾਂ ? ਹੇ ਭਾਈ ! ਸਾਥ ਸੰਕਤਿ ਦੀ ਸਰਨ ਪੈਣਾ ਚਾਹੀਦਾ ਹੈ । ਮੇਰਾ ਮਨ ਸਾਥ ਜਨਾਂ ਦੇ ਚਰਨਾਂ ਦੀ ਹੀ ਧੂੜ ਮੰਗਦਾ ਹੈ । ੧ ।

ਹੇ ਭਾਈ ! ਇਹ ਮਾਇਆ (ਇਕ ਐਸਾ ਸਮੁੰਦਰ ਹੈ ਜਿਸ ਤੋਂ) ਪਾਰ ਲੰਘਣਾ ਬਹੁਤ ਹੀ ਔਖਾ ਹੈ, ਮੈਨੂੰ (ਇਸ ਤੋਂ ਪਾਰ ਲੰਘਣ ਦਾ) ਕੋਈ ਢੰਗ ਨਹੀਂ ਆਉਂਦਾ, ਮੇਰੇ ਵਿਚ ਕੋਈ (ਐਸਾ) ਗੁਣ (ਭੀ) ਨਹੀਂ (ਜਿਸ ਦੀ ਸਹਾਇਤਾ ਨਾਲ ਮੈਂ ਇਸ ਮਾਇਆ-ਸਮੁੰਦਰ ਤੋਂ ਪਾਰ ਲੰਘ ਸਕਾਂ) । ਹੇ ਨਾਨਕ ! ਜਦੋਂ ਮਨੁੱਖ ਗੁਰੂ ਦੀ ਚਰਨੀਂ ਆ ਪੈਂਦਾ ਹੈ ਤਦੋਂ (ਇਸ ਦੇ ਅੰਦਰੋਂ) ਸਾਰੀ ਮੰਦੀ ਵਾਸਨਾ ਦੂਰ ਹੋ ਜਾਂਦੀ ਹੈ (ਤੇ, ਇਹ ਹਰੀ-ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ) । ੨। ੨। ੨।

ਦੇਵਗੰਧਾਰੀ ਮ:ਪ॥ ਅੰਮ੍ਰਿਤਾ ਪ੍ਰਿਅ ਬਚਨ ਤੁਹਾਰੇ ॥ ਅਤਿ ਸੁੰਦਰ ਮਨਮੋਹਨ ਪਿਆਰੇ ਸਭ ਹੂ ਮਧਿ ਨਿਰਾਰੇ ॥ ੧ ॥ ਰਹਾਉ ॥ ਰਾਜੂ ਨ ਚਾਹਉ ਮੁਕਤਿ ਨ ਚਾਹਉ ਮਨਿ ਪ੍ਰੀਤਿ ਚਰਨ ਕਮਲਾਰੇ ॥ ਬ੍ਰਹਮ ਮਹੇਸ ਸਿਧਿ ਮੁਨਿ ਇੰਦ੍ਰ ਮੋਹਿ ਠਾਕੁਰ ਹੀ ਦਰਸਾਰੇ ॥ ੧ ॥ ਦੀਨੁ ਦੁਆਰੈ ਆਇਓ ਠਾਕੁਰ ਸਰਨਿ ਪਰਿਓ ਸੰਤ ਹਾਰੇ ॥ ਕਹੁ ਨਾਨਕ ਪ੍ਰਭ ਮਿਲੈ ਮਨੋਹਰ ਮਨੁ ਸੀਤਲ ਬਿਗਸਾਰੇ ॥ ੨ ॥ ੩॥੨੯॥ [ਪੰਨਾ ਪੜੜ]

ਪਦ ਅਰਥ :- ਅੰਮ੍ਰਿਤਾ—ਆਤਮਕ ਜੀਵਨ ਦੇਣ ਵਾਲੇ । ਪ੍ਰਿਅ—ਹੇ ਪਿਆਰੇ ! ਮਨ ਮੋਹਨ—ਹੇ ਮਨ ਨੂੰ ਮੋਹਣ ਵਾਲੇ ! ਮਧਿ—ਵਿਚ । ਨਿਰਾਰੇ—ਹੇ ਵੱਖਰੇ ਰਹਿਣ ਵਾਲੇ ! ੧ ।

ਚਾਹਉ—ਚਾਹਉਂ, ਮੈਂ ਚਾਹੁੰਦਾ ਹਾਂ । ਮਨਿ—ਮਨ ਵਿਚ । ਚਰਨ ਚਮਲ—ਕੋਲ-ਫੁੱਲਾਂ ਵਰਗੇ ਚਰਨ । ਮਹੇਸ—ਸ਼ਿਵ । ਸਿਧਿ—ਜੋਗ-ਸਾਧਨਾਂ ਵਿਚ ਪੁੱਗੀ ਹੋਏ ਜੋਗੀ, ਕਰਾਮਾਤੀ ਜੋਗੀ । ਮੋਹਿ—ਮੈਨੂੰ । ੧ ।

ਦੁਆਰੈ—ਦਰ ਤੇ । ਹਾਰੇ—ਹਾਰਿ, ਹਾਰ ਕੇ । ਮਨੋਹਰ—ਮਨ ਨੂੰ ਮੋਹਣ ਵਾਲੇ । ਬਿਗਸਾਰੇ—ਖਿੜ ਪੈਂਦਾ ਹੈ । ੨ ।

ਅਰਥ :- ਹੇ ਪਿਆਰੇ ! ਹੇ ਬੇਅੰਤ ਸੁੰਦਰ ! ਹੇ ਪਿਆਰੇ ਮਨ ਮੋਹਨ ! ਹੇ ਸਭ ਜੀਵਾਂ ਵਿਚ ਅਤੇ ਸਭ ਤੋਂ ਵੱਖਰੇ ਰਹਿਣ ਵਾਲੇ ਪ੍ਰਭੂ ! ਤੇਰੀ ਸਿਫਤਿ ਸਾਲਾਹ ਦੇ ਬਚਨ ਆਤਮਕ ਜੀਵਨ ਦੇਣ ਵਾਲੇ ਹਨ । ੧ । ਰਹਾਉ ।

ਹੇ ਪਿਆਰੇ ਪ੍ਰਭੂ ! ਮੈਂ ਰਾਜ ਨਹੀਂ ਮੰਗਦਾ, ਮੈਂ ਮੁਕਤੀ ਨਹੀਂ ਮੰਗਦਾ, (ਮੇਰਾ ਕਰ, ਸਿਰਫ ਤੇਰੇ) ਸੋਹਣੇ ਕੋਮਲ ਚਰਨਾਂ ਦਾ ਪਿਆਰ ਮੇਰੇ ਮਨ ਵਿਚ ਟਿਕਿਆ ਰਹੇ । (ਹੇ ਭਾਈ ! ਲੋਕ ਤਾਂ) ਬ੍ਰਹਮਾ, ਸ਼ਿਵ, ਕਰਾਮਾਤੀ ਜੋਗੀ, ਰਿਸ਼ੀ ਮੁਨੀ, ਇੰਦ੍ਰ (ਆਦਿਕ

ਵਾ ਵਰਸਨ ਚਾਹੁੰਦੇ ਹਨ, ਪਰ) ਮੈਨੂੰ ਮਾਲਕ-ਪ੍ਰਭੂ ਦਾ ਵਰਸਨ ਹੀ ਚਾਹੀਦਾ ਹੈ । ੧ ।

ਹੇ ਠਾਕੁਰ ! ਮੈਂ ਗਰੀਬ ਤੇਰੇ ਵਰ ਤੇ ਆਇਆ ਹਾਂ, ਮੈਂ ਹਾਰ ਕੇ ਤੇਰੇ ਸੰਤਾਂ ਦੀ ਸਰਨ ਆ ਪਿਆ ਹਾਂ । ਹੇ ਨਾਨਕ ! (ਆਖ-ਜਿਸ ਮਨੁੱਖ ਨੂੰ) ਮਨ ਮੋਹਣ ਵਾਲੇ ਪ੍ਰਭੂ ਨੀ ਮਿਲ ਪੈਂਦੇ ਹਨ ਉਸ ਦਾ ਮਨ ਸ਼ਾਂਤ ਹੋ ਜਾਂਦਾ ਹੈ, ਖਿੜ ਪੈਂਦਾ ਹੈ । ੨।੩।੨੯।

ਦੇਵਗੰਧਾਰੀ ਮਹਲਾ ੫ ॥ ਹਰਿ ਜਪਿ ਸੇਵਕੁ ਪਾਰਿ ਉਤਾਰਿਓ ॥
ਦੀਨ ਦਇਆਲ ਭਏ ਪ੍ਰਭੁ ਅਪਨੈ ਬਹੁੜਿ ਜਨਮਿ ਨਹੀ ਮਾਰਿਓ ॥ ੧ ॥
ਰਹਾਉ ॥ ਸਾਧ ਸੰਗਮਿ ਗੁਣ ਗਾਵਹੁ ਹਰਿ ਕੇ ਰਤਨ ਜਨਮੁ ਨਹੀ ਹਾਰਿਓ ॥
ਪ੍ਰਭੁ ਗੁਣ ਗਾਇ ਬਿਖੈ ਬਨੁ ਤਰਿਆ ਕੁਲਹ ਸਮੂਹ ਉਧਾਰਿਓ ॥ ੧ ॥
ਚਰਨ ਕਮਲ ਬਸਿਆ ਰਿਦ ਭੀਤਰਿ ਸਾਸਿ ਗਿਰਾਸਿ ਉਚਾਰਿਓ ॥ ਨਾਨਕ
ਓਟ ਗਹੀ ਜਗਦੀਸੁਰੁ ਪੁਨਹੁ ਪੁਨਹੁ ਬਲਿਹਾਰਿਓ ॥੨॥੪॥੩੦॥ [ਪੜ੪]

ਪਦ ਅਰਥ :- ਜਪਿ-ਜਪ ਕੇ । ਪਾਰਿ-ਉਤਾਰਿਓ-ਪਾਰ ਲੰਘਾ ਲਿਆ ਜਾਂਦਾ ਹੈ । ਬਹੁੜਿ-ਮੁੜ । ਜਨਮਿ-ਜਨਮ ਵਿਚ । ਨਹੀ ਮਾਰਿਓ-ਨਹੀਂ ਮਾਰਿਆ ਜਾਂਦਾ । ੧ । ਰਹਾਉ ।

ਸੰਗਮਿ-ਮਿਲਾਪ ਵਿਚ । ਗਾਵਹੁ-ਆਓ ਅਸੀ ਗਾਵੀਏ [ਵਰਤਮਾਨ ਕਾਲ, ਉੱਤਮ ਪੁਰਖ, ਬਹੁ ਵਚਨ] । ਗਾਇ-ਗਾ ਕੇ । ਬਿਖੈ ਬਨੁ-ਵਿਸ਼ਿਆਂ ਦੇ ਫ਼ਹਿਰ ਵਾਲਾ ਜਲ । [ਕਨ ਕਾਨਨੇ ਜਲੋ] ਕੁਲਹ ਸਮੂਹ-ਸਾਰੀਆਂ ਕੁਲਾਂ । ੧ ।

ਰਿਦ-ਹਿਰਦਾ । ਸਾਸਿ ਗਿਰਾਸਿ-ਹਰੇਕ ਸਾਹ ਤੇ ਗਿਰਾਹੀ ਦੇ ਨਾਲ । ਓਟ-ਆਸਰਾ । ਗਹੀ-ਫੜੀ । ਜਗਦੀਸੁਰ-ਜਗਤ ਦੇ ਈਸ਼ੁਰ ਦਾ । ਪੁਨਹੁ ਪੁਨਹੁ-ਮੁੜ ਮੁੜ । ੨ ।

ਅਰਥ :- ਹੇ ਭਾਈ ! ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦਾ ਸੇਵਕ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਜਾਂਦਾ ਹੈ । ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਉਸ ਸੇਵਕ ਦੇ ਆਪਣੇ ਬਣ ਜਾਂਦੇ ਹਨ, ਪ੍ਰਭੂ ਉਸ ਨੂੰ ਮੁੜ ਮੁੜ ਜਨਮ ਮਰਨ ਵਿਚ ਨਹੀਂ ਪਾਂਦਾ । ੧ । ਰਹਾਉ ।

ਹੇ ਭਾਈ ! ਆਓ ਅਸੀ ਗੁਰੂ ਦੀ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੇ ਗੁਣ ਗਾਵੀਏ । ਹੇ ਭਾਈ ! ਪ੍ਰਭੂ ਦਾ ਸੇਵਕ (ਗੁਣ ਗਾ ਕੇ) ਆਪਣਾ ਸ੍ਰੇਸ਼ਟ ਮਨੁੱਖਾ ਜਨਮ ਅਜਾਈ ਨਹੀਂ ਗਵਾਂਦਾ । ਪ੍ਰਭੂ ਦੇ ਗੁਣ ਗਾ ਕੇ ਸੇਵਕ ਵਿਸ਼ਿਆਂ ਦੇ ਜਲ ਨਾਲ ਭਰੇ ਸੰਸਾਰ-ਸਮੁੰਦਰ ਤੋਂ ਆਪ ਪਾਰ ਲੰਘ ਜਾਂਦਾ ਹੈ, ਆਪਣੀਆਂ ਸਾਰੀਆਂ ਕੁਲਾਂ ਨੂੰ ਭੀ (ਉਸ ਵਿਚ ਡੁੱਬਣੋਂ) ਬਚਾ ਲੈਂਦਾ ਹੈ । ੧ ।

ਹੇ ਭਾਈ ! ਸੇਵਕ ਦੇ ਹਿਰਦੇ ਵਿਚ ਪਰਮਾਤਮਾ ਦੇ ਸੋਹਣੇ ਚਰਨ ਸਦਾ ਵੱਸਦੇ

ਰਹਿੰਦੇ ਹਨ, ਸੇਵਕ ਹਰੇਕ ਸਾਹ ਨਾਲ ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ
ਜਪਦਾ ਰਹਿੰਦਾ ਹੈ। ਹੇ ਨਾਨਕ ! ਸੇਵਕ ਨੇ ਜਗਤ ਦੇ ਮਾਲਕ ਪਰਮਾਤਮਾ ਦਾ ਆਸਰਾ
ਲਿਆ ਹੁੰਦਾ ਹੈ, ਮੈਂ ਉਸ ਸੇਵਕ ਤੋਂ ਮੁੜ ਮੁੜ ਕੁਰਬਾਨ ਜਾਂਦਾ ਹਾਂ। ੨।੪।੩੦।

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੪

੧ ਓ ਸਤਿਗੁਰਪ੍ਰਸਾਦਿ ॥ ਕਰਤ ਫਿਰੇ ਬਨ ਭੇਖ ਮੋਹਨ ਰਹਤ
ਨਿਰਾਰ ॥੧॥ ਰਹਾਉ ॥ ਕਬਨ ਸੁਨਾਵਨ ਗੀਤ ਨੀਕੇ ਗਾਵਨ ਮਨ ਮਹਿ
ਧਰਤੇ ਗਾਰ ॥ ੧ ॥ ਅਤਿ ਸੁੰਦਰ ਬਹੁ ਚਤੁਰ ਸਿਆਨੇ ਬਿਦਿਆ ਰਸਨਾ
ਚਾਰ ॥੨॥ ਮਾਨ ਮੋਹ ਮੇਰ ਤੇਰ ਬਿਬਰਜਿਤ ਏਹੁ ਮਾਰਗੁ ਖੰਡੋ ਧਾਰ ॥੩॥
ਕਹੁ ਨਾਨਕ ਤਿਨਿ ਭਵਜਲੁ ਤਰੀਅਲੇ ਪ੍ਰਭੁ ਕਿਰਪਾ ਸੰਤ ਸੰਗਾਰ ॥ ੪ ॥
੧ ॥ ੩੧ ॥ [ਪੰਨਾ ੫੩੪]

ਪਦ ਅਰਥ—ਬਨ—ਜੰਗਲ। ਭੇਖ—ਸਾਧੂਆਂ ਵਾਲੇ ਪਹਿਰਾਵੇ। ਮੋਹਨ—ਸੋਹਣਾ
ਪ੍ਰਭੂ। ਨਿਰਾਰ—ਵੱਖਰਾ। ੧। ਰਹਾਉ।

ਕਬਨ ਸੁਨਾਵਨ—(ਹੋਰਨਾਂ ਨੂੰ ਉਪਦੇਸ਼) ਕਹਿਣ ਸੁਣਾਣ ਵਾਲੇ। ਨੀਕੇ—ਸੋਹਣੇ।
ਗਾਰ—(ਗੱਥੇ) ਅਹੰਕਾਰ। ੧।

ਰਸਨਾ—ਜੀਭ। ਚਾਰ—ਸੋਹਣੀ (ਚਾਰ)। ੨।

ਬਿਬਰਜਿਤ—ਬਚੇ ਰਹਿਣਾ। ਮਾਰਗੁ—ਰਸਤਾ। ਖੰਡੋ ਧਾਰ—ਖੰਡੇ ਦੀ ਧਾਰ ਵਰਗਾ
ਬਾਰੀਕ। ੩।

ਨਾਨਕ—ਹੇ ਨਾਨਕ ! ਤਿਨਿ—ਉਸ (ਮਨੁੱਖ) ਨੇ। ਭਵਜਲੁ—ਸੰਸਾਰ-ਸਮੁੰਦਰ।
ਸੰਗਾਰ—ਸੰਗਤਿ। ੪।

ਅਰਥ :—(ਹੇ ਭਾਈ ! ਜੇਹੜੇ ਮਨੁੱਖ ਤਿਆਗੀ ਸਾਧੂਆਂ ਵਾਲੇ) ਭੇਖ ਕਰ ਕੇ
ਜੰਗਲ ਵਿਚ ਤੁਰੇ ਫਿਰਦੇ ਹਨ, ਸੋਹਣਾ ਪ੍ਰਭੂ ਉਹਨਾਂ ਤੋਂ ਵੱਖਰਾ ਹੀ ਰਹਿੰਦਾ ਹੈ। ੧।
ਰਹਾਉ।

ਹੇ ਭਾਈ ! ਜੇਹੜੇ ਮਨੁੱਖ ਹੋਰਨਾਂ ਨੂੰ ਉਪਦੇਸ਼ ਕਹਿਣ ਸੁਣਾਣ ਵਾਲੇ ਹਨ, ਜੇਹੜੇ
ਸੋਹਣੇ ਸੋਹਣੇ ਗੀਤ ਭੀ ਗਾਣ ਵਾਲੇ ਹਨ ਉਹ (ਆਪਣੇ ਇਸ ਗੁਣ ਦਾ) ਮਨ ਵਿਚ
ਅਹੰਕਾਰ ਬਣਾਈ ਰੱਖਦੇ ਹਨ (ਮੋਹਨ ਪ੍ਰਭੂ ਉਹਨਾਂ ਤੋਂ ਭੀ ਵੱਖਰਾ ਰਹਿੰਦਾ ਹੈ)। ੧।

ਹੇ ਭਾਈ ! ਵਿੱਦਿਆ ਦੀ ਬਰਕਤਿ ਨਾਲ ਜਿਨ੍ਹਾਂ ਦੀ ਜੀਭ ਸੋਹਣੀ (ਬੋਲਣ ਵਾਲੀ
ਬਣ ਜਾਂਦੀ) ਹੈ, ਜੋ ਵੇਖਣ ਨੂੰ ਬੜੇ ਸੋਹਣੇ ਹਨ, ਚਤੁਰ ਹਨ, ਸਿਆਣੇ ਹਨ (ਮੋਹਨ ਪ੍ਰਭੂ
ਉਹਨਾਂ ਤੋਂ ਭੀ ਵੱਖਰਾ ਹੀ ਰਹਿੰਦਾ ਹੈ)। ੨।

(ਹੇ ਭਾਈ ! ਮੋਹਨ ਪ੍ਰਭੂ ਉਹਨਾਂ ਦੇ ਹਿਰਦੇ ਵਿਚ ਵੱਸਦਾ ਹੈ ਜੇਹੜੇ ਅਹੰਕਾਰ ਤੋਂ, ਮੋਹ ਤੋਂ, ਮੇਰ-ਤੇਰ ਤੋਂ ਬਚੇ ਰਹਿੰਦੇ ਹਨ, ਪਰ) ਅਹੰਕਾਰ ਤੋਂ, ਮੋਹ ਤੋਂ, ਮੇਰ-ਤੇਰ ਤੋਂ, ਬਚੇ ਰਹਿਣਾ—ਇਹ ਰਸਤਾ ਖੰਡੇ ਦੀ ਧਾਰ ਵਰਗਾ ਬਰੀਕ ਹੈ (ਇਸ ਉੱਤੇ ਤੁਰਨਾ ਸੌਖੀ ਖੇਡ ਨਹੀਂ) । ੩ ।

ਹੇ ਨਾਨਕ ! ਉਸ ਮਨੁੱਖ ਨੇ ਸੰਸਾਰ-ਸਮੁੰਦਰ ਤਰ ਲਿਆ ਹੈ ਜੋ ਪ੍ਰਭੂ ਦੀ ਕਿਰਪਾ ਨਾਲ ਸਾਧ ਸੰਗਤਿ ਵਿਚ ਨਿਵਾਸ ਰੱਖਦਾ ਹੈ । ੪ । ੧ । ੩੧ ।

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੫

੧ ਓ ਸਤਿਗੁਰਪ੍ਰਸਾਦਿ ॥ ਮੈ ਪੇਖਿਓ ਰੀ ਉਚਾ ਮੋਹਨੁ ਸਭ ਤੇ ਉਚਾ ॥ ਆਨ ਨ ਸਮਸਰਿ ਕੇਉ ਲਾਗੈ ਢੂਢਿ ਰਹੇ ਹਮ ਮੂਚਾ ॥ ੧ ॥ ਰਹਾਉ ॥ ਬਹੁ ਬੇਅੰਤੁ ਅਤਿ ਬਡੋ ਗਾਹਰੇ ਥਾਹ ਨਹੀ ਅਗਹੂਚਾ ॥ ਤੋਲਿ ਨ ਤੁਲੀਐ ਮੋਲਿ ਨ ਮੁਲੀਐ ਕਤ ਪਾਈਐ ਮਨ ਰੂਚਾ ॥ ੧ ॥ ਖੋਜ ਅਸੰਖਾ ਅਨਿਕਤ ਪੰਥਾ ਬਿਨੁ ਗੁਰ ਨਹੀ ਪਹੂਚਾ ॥ ਕਹੁ ਨਾਨਕ ਕਿਰਪਾ ਕਰੀ ਠਾਕੁਰ ਮਿਲਿ ਸਾਧੂ ਰਸ ਭੂੰਚਾ ॥੨॥੧॥੩੨॥ [ਪੰਨਾ ੫੩੪]

ਪਦ ਅਰਥ :- ਗੀ-ਹੇ ਸਖੀ ! । ਪੇਖਿਓ-ਵੇਖਿਆ । ਤੇ-ਤੋਂ । ਆਨ-[ਅਨ੍ਯ] ਕੋਈ ਹੋਰ । ਸਮਸਰਿ-ਬਰਾਬਰ । ਮੂਚਾ-ਖੁਭੁਤ । ਢੂਢਿ ਰਹੇ-ਢੂੰਢ ਕੇ ਰਹਿ ਗਿਆ ਹਾਂ । ੧ । ਰਹਾਉ ।

ਗਾਹਰੇ-ਗਹਿਰਾ; ਭੂੰਘਾ । ਅਗਹੂਚਾ-ਅਗਹ-ਉਚਾ, ਇਤਨਾ ਉੱਚਾ ਕਿ ਉਸ ਤਕ ਅੱਪੜਿਆ ਨਹੀਂ ਜਾ ਸਕਦਾ । ਤੋਲਿ-ਕਿਸੇ ਤੋਲ ਨਾਲ । ਮੋਲਿ-ਕਿਸੇ ਕੀਮਤ ਨਾਲ । ਮੁਲੀਐ-ਖਰੀਦਿਆ ਜਾ ਸਕਦਾ । ਕਤ-ਕਿੱਥੇ ? ਮਨ ਰੂਚਾ-ਮਨ ਨੂੰ ਪਿਆਰਾ ਲੱਗਣ ਵਾਲਾ । ੧ ।

ਖੋਜ-ਭਾਲ । ਅਨਿਕਤ-ਅਨੇਕਾਂ । ਪੰਥਾ-ਰਸਤੇ । ਮਿਲਿ ਸਾਧੂ-ਗੁਰੂ ਨੂੰ ਮਿਲ ਕੇ । ਭੂੰਚਾ-ਭੋਗਿਆ, ਮਾਣਿਆ । ੨ ।

ਅਰਥ :- ਹੇ ਭੈਣ ! ਮੈਂ ਵੇਖ ਲਿਆ ਹੈ ਕਿ ਉਹ ਸੋਹਣਾ ਪ੍ਰਭੂ ਬਹੁਤ ਉੱਚਾ ਹੈ ਸਭ ਨਾਲੋਂ ਉੱਚਾ ਹੈ । ਮੈਂ ਬਹੁਤ ਭਾਲ ਕਰ ਕੇ ਬੱਠ ਗਿਆ ਹਾਂ । ਕੋਈ ਹੋਰ ਉਸ ਦੀ ਬਰਾਬਰੀ ਨਹੀਂ ਕਰ ਸਕਦਾ । ੧ । ਰਹਾਉ ।

ਉਹ ਪਰਮਾਤਮਾ ਬਹੁਤ ਬੇਅੰਤ ਹੈ, ਉਹ ਬਹੁਤ ਹੀ ਗੰਭੀਰ ਹੈ ਉਸ ਦੀ ਭੂੰਘਾਈ ਨਹੀਂ ਲੱਭ ਸਕਦੀ, ਉਹ ਇਤਨਾ ਉੱਚਾ ਹੈ ਕਿ ਉਸ ਤਕ ਅੱਪੜਿਆ ਨਹੀਂ ਜਾ ਸਕਦਾ । ਕਿਸੇ ਵੱਟੇ ਨਾਲ ਉਸ ਨੂੰ ਤੋਲਿਆ ਨਹੀਂ ਜਾ ਸਕਦਾ, ਕਿਸੇ ਕੀਮਤਿ ਨਾਲ

ਉਸ ਨੂੰ ਖਰੀਦਿਆ ਨਹੀਂ ਜਾ ਸਕਦਾ, ਪਤਾ ਨਹੀਂ ਲੱਗਦਾ ਕਿੱਥੇ ਉਸ ਸੋਹਣੇ ਪ੍ਰਭੂ ਨੂੰ ਲੱਭੀਏ । ੧ ।

ਅਨੇਕਾਂ ਭਾਲਾਂ ਕਰੀਏ, ਅਨੇਕਾਂ ਰਸਤੇ ਵੇਖੀਏ (ਕੁਝ ਨਹੀਂ ਬਣ ਸਕਦਾ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕੀਦਾ । ਹੇ ਨਾਨਕ ! ਆਖ-ਪ੍ਰਭੂ ਨੇ ਜਿਸ ਮਨੁੱਖ ਉੱਤੇ ਕਿਰਪਾ ਕੀਤੀ, ਉਹ ਗੁਰੂ ਨੂੰ ਮਿਲ ਕੇ ਉਸ ਦੇ ਨਾਮ ਦਾ ਰਸ ਮਾਣਦਾ ਹੈ । ੨ । ੧ । ੩੨ ।

ਨੋਟ ! 'ਘਰ ਪ' ਦਾ ਪਹਿਲਾ ਸ਼ਬਦ ਹੈ । ਅੰਕ ੧ ।

ਦੇਵਗੰਧਾਰੀ ਮਹਲਾ ੫ ॥ ਮੈਂ ਬਹੁ ਬਿਧਿ ਪੇਖਿਓ ਦੂਜਾ ਨਾਹੀ ਰੀ ਕੋਉ ॥ ਖੰਡ ਦੀਪ ਸਭ ਭੀਤਰਿ ਰਵਿਆ ਪੂਰਿ ਰਹਿਓ ਸਭ ਲੋਉ ॥ ੧ ॥ ਰਹਾਉ ॥ ਅਗਮ ਅਗੰਮਾ ਕਵਨ ਮਹਿੰਮਾ ਮਨੁ ਜੀਵੈ ਸੁਨਿ ਸੋਉ ॥ ਚਾਰਿ ਆਸਰਮ ਚਾਰਿ ਬਰੰਨਾ ਮੁਕਤਿ ਭਏ ਸੇਵਤੋਉ ॥ ੧ ॥ ਗੁਰਿ ਸਬਦੁ ਦ੍ਰਿੜਾਇਆ ਪਰਮ ਪਦੁ ਪਾਇਆ ਦੁਤੀਅ ਗਏ ਸੁਖ ਹੋਉ ॥ ਕਹੁ ਨਾਨਕ ਭਵ ਸਾਗਰੁ ਤਰਿਆ ਹਰਿ ਨਿਧਿ ਪਾਈ ਸਹਜੋਉ ॥੨॥੨॥੩੩॥ [ਪੜਥ]

ਪਦ ਅਰਥ :- ਬਹੁ ਬਿਧਿ-ਬਹੁਤ ਤਰੀਕਿਆਂ ਨਾਲ । ਰੀ-ਹੇ ਭੈਣ ! ਖੰਡ-ਧਰਤੀ ਦੇ ਨੌਂ ਹਿੱਸੇ । ਦੀਪ-ਸੱਤ ਦੀਪ, ਸਾਰੇ ਦੇਸ । ਰਵਿਆ-ਮੌਜੂਦ । ਲੋਉ-ਲੋਕ, ਭਵਨ । ੧ । ਰਹਾਉ ।

ਅਗਮ-ਅਪਹੁੰਚ । ਅਗੰਮਾ-ਅਪਹੁੰਚ । ਮਹਿੰਮਾ-ਵਡਿਆਈ । ਜੀਵੈ-ਆਤਮਕ ਜੀਵਨ ਪ੍ਰਾਪਤ ਕਰਦਾ ਹੈ । ਸੁਨਿ-ਸੁਣ ਕੇ । ਸੋਉ-ਸੋਭਾ । ਚਾਰਿ ਆਸਰਮ-[ਬ੍ਰਹਮ-ਚਰਜ, ਗ੍ਰਿਹਸਥ, ਵਾਨਪ੍ਰਸਤ, ਸੰਨਿਆਸ] । ਚਾਰਿ ਬਰੰਨਾ-[ਬ੍ਰਾਹਮਣ, ਖੜੀ, ਵੈਸ਼, ਸ਼ੂਦਰ] । ਸੇਵਤੋਉ-ਸੇਵਤ ਹੀ, ਸੇਵਾ-ਭਗਤੀ ਕਰਨ ਨਾਲ । ੧ ।

ਗੁਰਿ-ਗੁਰੂ ਨੇ । ਦ੍ਰਿੜਾਇਆ-ਹਿਰਦੇ ਵਿਚ ਪੱਕਾ ਕਰ ਦਿੱਤਾ । ਪਰਮ ਪਦੁ-ਸਭ ਤੋਂ ਉੱਚਾ ਆਤਮਕ ਦਰਜਾ । ਦੁਤੀਅ-ਮੇਰ-ਤੋਰ, ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦੀ ਹੋਂਦ ਦਾ ਖਿਆਲ । ਭਵ ਸਾਗਰੁ-ਸੰਸਾਰ ਸਮੁੰਦਰ । ਨਿਧਿ-ਖਜ਼ਾਨਾ । ਸਹਜੋਉ-ਆਤਮਕ ਅਭੋਲਤਾ । ੨ ।

ਅਰਥ :- ਹੇ ਭੈਣ ! ਮੈਂ ਇਸ ਅਨੇਕਾਂ ਰੰਗਾਂ ਵਾਲੇ ਜਗਤ ਨੂੰ (ਗੁਰੂ ਨਾਲ) ਵੇਖਿਆ ਹੈ, ਮੈਨੂੰ ਭਿਸ ਵਿਚ ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਦਿੱਸਦਾ । ਹੇ ਭੈਣ ! ਧਰਤੀ ਦੇ ਸਾਰੇ ਖੰਡਾਂ ਵਿਚ, ਦੇਸਾਂ ਵਿਚ ਸਭਨਾਂ ਵਿਚ ਪਰਮਾਤਮਾ ਹੀ ਮੌਜੂਦ ਹੈ, ਸਭ ਭਵਨਾਂ ਵਿਚ ਪਰਮਾਤਮਾ ਵਿਆਪਕ ਹੈ । ੧ । ਰਹਾਉ ।

ਹੇ ਭੈਣ ! ਪਰਮਾਤਮਾ ਅਪਹੁਚ ਹੈ, ਸਾਡੀ ਜੀਵਾਂ ਦੀ ਅਕਲ ਉਸ ਤਕ ਨਹੀਂ ਪਹੁਚ ਸਕਦੀ; ਉਸ ਦੀ ਵਡਿਆਈ ਕੋਈ ਭੀ ਬਿਆਨ ਨਹੀਂ ਕਰ ਸਕਦਾ । ਹੇ ਭੈਣ ! ਉਸ ਦੀ ਸੋਭਾ ਸੁਣ ਸੁਣ ਕੇ ਮੇਰੇ ਮਨ ਨੂੰ ਆਤਮਕ ਜੀਵਨ ਮਿਲ ਰਿਹਾ ਹੈ । ਚੌਹਾਂ ਆਸ਼ੂਆਂ, ਚੌਹਾਂ ਵਰਨਾਂ ਦੇ ਜੀਵ ਉਸ ਦੀ ਸੇਵਾ-ਭਗਤੀ ਕਰ ਕੇ (ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ । ੧ ।

ਹੇ ਨਾਨਕ ! ਆਖ-ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਪਣਾ ਸ਼ਬਦ ਪੱਕਾ ਕਰ ਕੇ ਟਿਕਾ ਦਿੱਤਾ ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਉਸ ਦੇ ਅੰਦਰੋਂ ਮੇਰ-ਤੇਰ ਦੂਰ ਹੋ ਗਈ, ਉਸ ਨੂੰ ਆਤਮਕ ਅਨੰਦ ਮਿਲ ਗਿਆ, ਉਸ ਨੇ ਸੰਸਾਰ-ਸਮੁੰਦਰ ਤਰ ਲਿਆ, ਉਸ ਨੂੰ ਪਰਮਾਤਮਾ ਦਾ ਨਾਮ-ਖਜ਼ਾਨਾ ਲੱਭ ਪਿਆ, ਉਸ ਨੂੰ ਆਤਮਕ ਅਭੋਲਤਾ ਹਾਸਲ ਹੋ ਗਈ । ੨।੨।੩੩।

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੬

੧ ਓ ਸਤਿਗੁਰਪ੍ਰਸਾਦਿ ॥ ਏਕੈ ਰੇ ਹਰਿ ਏਕੈ ਜਾਨ ॥ ਏਕੈ ਰੇ ਗੁਰਮੁਖਿ ਜਾਨ ॥ ੧ ॥ ਰਹਾਉ ॥ ਕਾਹੇ ਭ੍ਰਮਤ ਹਉ ਤੁਮ ਭ੍ਰਮਹੁ ਨ ਭਾਈ ਰਵਿਆ ਰੇ ਰਵਿਆ ਸੂਬ ਥਾਨ ॥ ੧ ॥ ਜਿਉ ਬੈਸੰਤਰੁ ਕਾਸਟ ਮਝਾਰਿ॥ਬਿਨੁ ਸੰਜਮ ਨਹੀ ਕਾਰਜ ਸਾਰਿ ॥ ਬਿਨੁ ਗੁਰ ਨ ਪਾਵੈਗੇ ਹਰਿ ਜੀ ਕੇ ਦੁਆਰ ॥ ਮਿਲਿ ਸੰਗਤਿ ਤਜਿ ਅਭਿਮਾਨ॥ਕਹੁ ਨਾਨਕ ਪਾਏ ਹੈ ਪਰਮ ਨਿਧਾਨ ॥ ੨ ॥ ੧॥ ੩੪ ॥ [ਪੰਨਾ ਪੜ੍ਹ]

ਪਦ ਅਰਥ :-ਏਕੈ-ਇਕ (ਪਰਮਾਤਮਾ) ਹੀ । ਰੇ-ਹੇ ਭਾਈ ! ਜਾਨ-ਸਮਝ, ਨਿਸਚਾ ਕਰ । ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ੧ । ਰਹਾਉ ।

ਕਾਹੇ-ਕਿਉਂ ? ਭ੍ਰਮਤ ਹਉ-ਤੂੰ ਭਟਕਦਾ ਹੈਂ । ਭਾਈ-ਹੇ ਭਾਈ ! ਸੂਬ ਥਾਨ-ਸਰਬ ਥਾਨ, ਸਭ ਥਾਈਂ । ੧ ।

ਬੈਸੰਤਰੁ-ਅੱਗ । ਕਾਸਟ ਮਝਾਰਿ-ਲੱਕੜ ਵਿਚ (ਕਾਸਟ-ਕਾਠ) । ਸੰਜਮ-ਜੁਗਤਿ, ਮਰਯਾਦਾ । ਸਾਰਿ-ਸਾਰੇ, ਸਿਰੇ ਚੜ੍ਹਦਾ । ਕੇ-ਦਾ । ਦੁਆਰ-ਦਰਵਾਜ਼ਾ । ਮਿਲਿ-ਮਿਲ ਕੇ । ਤਜਿ-ਤਜ ਕੇ । ਪਰਮ ਨਿਧਾਨ-ਸਭ ਤੋਂ ਸ਼੍ਰੇਸ਼ਟ (ਨਾਮ-) ਖਜ਼ਾਨਾ । ੨ ।

ਅਰਥ :-ਹੇ ਭਾਈ ! ਹਰ ਥਾਂ ਇਕ ਪਰਮਾਤਮਾ ਨੂੰ ਹੀ ਵੱਸਦਾ ਸਮਝ । ਹੇ ਭਾਈ ! ਗੁਰੂ ਦੀ ਸਰਨ ਪੈ ਕੇ ਇਕ ਪਰਮਾਤਮਾ ਨੂੰ ਹੀ (ਹਰ ਥਾਂ ਵੱਸਦਾ) ਸਮਝ । ੧ । ਰਹਾਉ ।

ਹੇ ਭਾਈ ! ਤੁਸੀਂ ਕਿਉਂ ਭਟਕਦੇ ਹੋ ? ਭਟਕਣਾ ਛੱਡ ਦਿਉ । ਹੇ ਭਾਈ !
ਪਰਮਾਤਮਾ ਸਭ ਥਾਵਾਂ ਵਿਚ ਵਿਆਪ ਰਿਹਾ ਹੈ । ੧ ।

ਹੇ ਭਾਈ ! ਜਿਵੇਂ (ਹਰੇਕ) ਲੱਕੜ ਵਿਚ ਅੱਗ (ਵੱਸਦੀ ਹੈ, ਪਰ) ਜੁਗਤਿ ਤੋਂ
ਬਿਨਾ (ਉਹ ਅੱਗ ਹਾਸਲ ਨਹੀਂ ਕੀਤੀ ਜਾ ਸਕਦੀ, ਤੇ, ਅੱਗ ਨਾਲ ਕੀਤੇ ਜਾਣ ਵਾਲੇ)
ਕੰਮ ਸਿਰੇ ਨਹੀਂ ਚੜ੍ਹ ਸਕਦੇ । (ਇਸੇ ਤਰ੍ਹਾਂ, ਭਾਵੇਂ ਪਰਮਾਤਮਾ ਹਰ ਥਾਂ ਵੱਸ
ਰਿਹਾ ਹੈ, ਪਰ) ਗੁਰੂ ਨੂੰ ਮਿਲਣ ਤੋਂ ਬਿਨਾ ਕੋਈ ਮਨੁੱਖ ਪਰਮਾਤਮਾ ਦਾ ਦਰ ਨਹੀਂ
ਲੱਭ ਸਕੇਗਾ । ਹੇ ਨਾਨਕ ! ਆਖ-ਸਾਧ ਸੰਗਤਿ ਵਿਚੋਂ ਮਿਲ ਕੇ ਆਪਣਾ ਅਹੰਕਾਰ
ਤਿਆਗ ਕੇ ਸਭ ਤੋਂ ਸ਼੍ਰੇਸ਼ਟ (ਨਾਮ-) ਖ਼ਜ਼ਾਨਾ ਮਿਲ ਜਾਂਦਾ ਹੈ । ੨ । ੧ । ੩੪ ।

ਦੇਵਗੰਧਾਰੀ ਮਖਾ।।ਜਾਨੀ ਨ ਜਾਈ ਤਾ ਕੀ ਗਾਤਿ ॥ ੧ ॥ਰਹਾਉ ॥
ਕਹ ਪੇਖਾਰਉ ਹਉ ਕਰਿ ਚਤੁਰਾਈ ਬਿਸਮਨ ਬਿਸਮੇ ਕਹਨ ਕਹਾਤਿ ॥
੧ ॥ ਗਣ ਗੰਧਰਬ ਸਿਧ ਅਰੁ ਸਾਧਿਕ।।ਸੁਰਿਨਰ ਦੇਵ ਬ੍ਰਹਮ ਬ੍ਰਹਮਾਦਿਕ॥
ਚਤੁਰ ਬੇਦ ਉਚਰਤ ਦਿਨੁ ਰਾਤਿ ॥ ਅਗਮ ਅਗਮ ਠਾਕੁਰੁ ਆਗਾਧਿ ॥
ਗੁਨ ਬੇਅੰਤ ਬੇਅੰਤ ਭਨੁ ਨਾਨਕ ਕਹਨੁ ਨ ਜਾਈ ਪਰੈ ਪਰਾਤਿ ॥੨॥੨॥
੩੫ ॥ [ਪੰਨਾ ਪ੩੫]

ਪਦ ਅਰਥ :-ਤਾ ਕੀ-ਉਸ (ਪਰਮਾਤਮਾ) ਦੀ । ਗਾਤਿ-ਗਤਿ, ਅਵਸਥਾ,
ਆਤਮਕ ਅਵਸਥਾ । ੧ । ਰਹਾਉ ।

ਕਹ-ਕਿਥੇ ? ਪੇਖਾਰਉ-ਮੈਂ ਵਿਖਾਵਾਂ । ਹਉ-ਮੈਂ । ਕਰਿ-ਕਰ ਕੇ । ਬਿਸਮਨ
ਬਿਸਮੇ-ਹੈਰਾਨ ਤੋਂ ਹੈਰਾਨ, ਬਹੁਤ ਹੀ ਹੈਰਾਨ । ਕਹਨ-ਕਥਨ, ਬਿਆਨ । ਕਹਾਤਿ-
ਕਹਿੰਦੇ, ਜੋ ਕਹਿੰਦੇ ਹਨ । ੧ ।

ਗਣ-ਸ਼ਿਵ ਜੀ ਦੇ ਸੇਵਕ । ਗੰਧਰਬ-ਦੇਵਤਿਆਂ ਦੇ ਰਾਗੀ । ਸਿਧ-ਕਰਾਮਾਤੀ
ਜੋਗੀ । ਅਰੁ-ਅਤੇ । ਸਾਧਿਕ-ਜੋਗ-ਸਾਧਨ ਕਰਨ ਵਾਲੇ । ਸੁਰਿਨਰ-ਦੈਵੀ ਗੁਣਾਂ
ਵਾਲੇ ਮਨੁੱਖ । ਬ੍ਰਹਮ-ਪਰਮਾਤਮਾ ਨੂੰ ਜਾਣਨ ਵਾਲੇ । ਬ੍ਰਹਮਾਦਿਕ-ਬ੍ਰਹਮਾ ਵਰਗੇ
ਦੇਵਤੇ । ਚਤੁਰ-ਚਾਰ । ਅਗਮ-ਅਪਹੁੰਚ । ਆਗਾਧਿ-ਅਥਾਹ । ਭਨੁ-ਕਹੁ, ਆਖ ।
ਨਾਨਕ-ਹੇ ਨਾਨਕ ! ਪਰੈ ਪਰਾਤਿ-ਪਰੇ ਤੋਂ ਪਰੇ । ੨ ।

ਅਰਥ :-ਹੇ ਭਾਈ ! ਉਸ ਪਰਮਾਤਮਾ ਦੀ ਆਤਮਕ ਅਵਸਥਾ ਸਮਝੀ ਨਹੀਂ
ਜਾ ਸਕਦੀ (ਪਰਮਾਤਮਾ ਕਿਹੋ ਜਿਹਾ ਹੈ-ਇਹ ਗੱਲ ਜਾਣੀ ਨਹੀਂ ਜਾ ਸਕਦੀ) ੧ ।
ਰਹਾਉ ।

ਹੇ ਭਾਈ ! ਆਪਣੀ ਅਕਲ ਦਾ ਜੋਰ ਲਾ ਕੇ ਮੈਂ ਉਹ ਪਰਮਾਤਮਾ ਕਿਥੇ ਵਿਖਾਵਾਂ ?

(ਨਹੀਂ ਵਿਖਾ ਸਕਦਾ)। ਜੇਹੜੇ ਮਨੁੱਖ ਉਸ ਨੂੰ ਬਿਆਨ ਕਰਨ ਦਾ ਜਤਨ ਕਰਦੇ ਹਨ ਉਹ ਭੀ ਹੈਰਾਨ ਹੀ ਰਹਿ ਜਾਂਦੇ ਹਨ [ਉਸ ਦਾ ਸਰੂਪ ਕਥਿਆ ਨਹੀਂ ਜਾ ਸਕਦਾ]।੧।

ਹੇ ਭਾਈ ! ਸ਼ਿਵ ਜੀ ਦੇ ਗਣ, ਦੇਵਤਿਆਂ ਦੇ ਰਾਗੀ, ਕਰਾਮਾਤੀ ਜੋਗੀ, ਜੋਗ-ਸਾਧਨਾਂ ਕਰਨ ਵਾਲੇ, ਦੈਵੀ ਗੁਣਾਂ ਵਾਲੇ ਮਨੁੱਖ, ਦੇਵਤੇ, ਬ੍ਰਹਮ-ਗਿਆਨੀ, ਬ੍ਰਹਮਾ ਆਦਿਕ ਵੇਡੇ ਦੇਵਤੇ, ਚਾਰੇ ਵੇਦ (ਉਸ ਪਰਮਾਤਮਾ ਦੇ ਗੁਣਾਂ ਦਾ) ਦਿਨ ਰਾਤ ਉਚਾਰਨ ਕਰਦੇ ਹਨ। ਫਿਰ ਭੀ ਉਸ ਪਰਮਾਤਮਾ ਤਕ (ਆਪਣੀ ਅਕਲ ਦੇ ਜੋਰ) ਪਹੁੰਚ ਨਹੀਂ ਹੋ ਸਕਦੀ, ਉਹ ਅਪਹੁੰਚ ਹੈ ਉਹ ਅਥਾਹ ਹੈ।

ਹੇ ਨਾਨਕ ! ਆਖ-ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਬੇਅੰਤ ਹੈ, ਉਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਪਰੇ ਤੋਂ ਪਰੇ ਹੈ।੨।੨।੩੫।

ਦੇਵਗੰਧਾਰੀ ਮਹਲਾ ੫ ॥ ਧਿਆਏ ਗਾਏ ਕਰਨੈਹਾਰ ॥ ਭਉ ਨਾਹੀ ਸੁਖ ਸਹਜ ਅਨੰਦਾ ਅਨਿਕ ਓਹੀ ਰੇ ਏਕ ਸਮਾਰ ॥ ੧ ॥ ਰਹਾਉ ॥ ਸਫਲ ਮੂਰਤਿ ਗੁਰੁ ਮੇਰੈ ਮਾਥੈ ॥ ਜਤ ਕਤ ਪੇਖਉ ਤਤ ਤਤ ਸਾਥੈ ॥ ਚਰਨ ਕਮਲ ਮੇਰੈ ਪ੍ਰਾਨ ਅਧਾਰ ॥੧॥ ਸਮਰਥ ਅਥਾਹ ਬਡਾ ਪ੍ਰਭੁ ਮੇਰਾ ॥ ਘਟ ਘਟ ਅੰਤਰਿ ਸਾਹਿਬੁ ਨੇਰਾ ॥ ਤਾਕੀ ਸਰਨਿ ਆਸਰ ਪ੍ਰਭ ਨਾਨਕ ਜਾ ਕਾ ਅੰਤੁ ਨ ਪਾਰਾਵਾਰ ॥੨॥੩॥੩੬॥ (ਪੰਨਾ ਪੜ੍ਹਪ)

ਪਦ ਅਰਥ :- ਧਿਆਏ-ਧਿਆਨ ਧਰਦਾ ਹੈ। ਗਾਏ-ਗਾਂਦਾ ਹੈ। ਕਰਨੈਹਾਰ-ਸਿਰਜਣਹਾਰ ਕਰਤਾਰ ਨੂੰ। ਸਹਜ-ਆਤਮਕ ਅਭੋਲਤਾ। ਅਨਿਕ--ਅਨੇਕਾਂ ਰੂਪਾਂ ਵਾਲਾ। ਉਹੀ-ਉਹ (ਪਰਮਾਤਮਾ) ਹੀ। ਰੇ-ਹੇ ਭਾਈ ! ਸਮਾਰ-ਸੰਭਾਲ, ਹਿਰਦੇ ਵਿਚ ਸਾਂਭ ਰੱਖ। ੧। ਰਹਾਉ।

ਸਫਲ ਮੂਰਤਿ-ਜਿਸ ਦੇ ਸਰੂਪ ਦਾ ਦਰਸਨ ਫਲ ਦੇਂਦਾ ਹੈ। ਮੇਰੈ ਮਾਥੈ-ਮੇਰੇ ਮੱਥੇ ਉੱਤੇ। ਜਤ ਕਤ-ਜਿੱਥੇ ਕਿੱਥੇ। ਪੇਖਉ-ਪੇਖਉ, ਮੈਂ ਵੇਖਦਾ ਹਾਂ। ਤਤ ਤਤ--ਉੱਥੇ ਉੱਥੇ ਹੀ। ਪ੍ਰਾਨ ਅਧਾਰ-ਜਿੰਦ ਦਾ ਆਸਰਾ। ੧।

ਸਮਰਥ-ਹਰੇਕ ਤਾਕਤ ਦਾ ਮਾਲਕ। ਘਟ-ਸਰੀਰ। ਸਾਹਿਬੁ-ਮਾਲਕ। ਤਾਕੀ-ਤੱਕੀ ਹੈ। ਆਸਰ-ਆਸਰਾ। ਜਾ ਕਾ-ਜਿਸ (ਪਰਮਾਤਮਾ) ਦਾ। ਪਾਰਾਵਾਰ-ਪਾਰ ਅਵਾਰ, ਪਾਰਲਾ ਉਰਲਾ ਬੰਨਾ। ੨।

ਅਰਥ :-ਹੇ ਭਾਈ ! ਜੇਹੜਾ ਮਨੁੱਖ ਸਿਰਜਣਹਾਰ ਕਰਤਾਰ ਦਾ ਧਿਆਨ ਧਰਦਾ

ਹੈ ਕਰਤਾਰ ਦੇ ਗੁਣ ਗਾਂਦਾ ਹੈ, ਉਸ ਨੂੰ ਕੋਈ ਡਰ ਪੌਹ ਨਹੀਂ ਸਕਦਾ, ਉਸ ਨੂੰ ਆਤਮਕ ਅਭੋਲਤਾ ਦੇ ਸੁਖ ਆਨੰਦ ਮਿਲੇ ਰਹਿੰਦੇ ਹਨ । ਹੇ ਭਾਈ ! ਤੂੰ ਉਸ ਕਰਤਾਰ ਨੂੰ ਆਪਣੀ ਹਿਰਦੇ ਵਿਚ ਸਾਂਭ ਰੱਖ, ਉਹੀ ਇੱਕ ਹੈ ਤੇ ਉਹੀ ਅਨੇਕਾਂ ਰੂਪਾਂ ਵਾਲਾ ਹੈ । ੧। ਰਹਾਉ ।

ਹੇ ਭਾਈ ! ਜਿਸ ਗੁਰੂ ਦਾ ਦਰਸਨ ਜੀਵਨ ਦਾ ਫਲ ਦੇਣ ਵਾਲਾ ਹੈ ਉਹ ਮੇਰੇ ਮੱਥੇ ਉੱਤੇ (ਆਪਣਾ ਹੱਥ ਰੱਖਦਾ ਹੈ, ਉਸ ਦੀ ਬਰਕਤਿ ਨਾਲ) ਮੈਂ ਜਿਧਰ ਵੇਖਦਾ ਹਾਂ ਉਧਰ ਹੀ ਪਰਮਾਤਮਾ ਮੈਨੂੰ ਆਪਣੇ ਨਾਲ ਵੱਸਦਾ ਪ੍ਰਤੀਤ ਹੁੰਦਾ ਹੈ, ਉਸ ਪਰਮਾਤਮਾ ਦੇ ਸੋਹਣੇ ਚਰਨ ਮੇਰੀ ਜਿੰਦ ਦਾ ਆਸਰਾ ਬਣ ਗਏ ਹਨ । ੧ ।

ਹੇ ਨਾਨਕ ! (ਆਖ-ਹੇ ਭਾਈ !) ਮੈਂ ਉਸ ਪਰਮਾਤਮਾ ਦੀ ਸਰਨ ਤੱਕੀ ਹੈ ਉਸ ਪ੍ਰਭੂ ਦਾ ਆਸਰਾ ਤੋਂ ਕਿਆ ਹੈ ਜਿਸ (ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ (ਦੇ ਸਰੂਪ) ਦਾ ਉਰਲਾ ਪਾਰਲਾ ਬੰਨਾ ਨਹੀਂ ਲੱਭ ਸਕਦਾ । ੨। ੩। ੩੬।

ਦੇਵਗੰਧਾਰੀ ਮਹਲਾ ੫ ॥ ਉਲਟੀ ਰੇ ਮਨ ਉਲਟੀ ਰੇ ॥ ਸਾਕਤ ਸਿਉ ਕਰਿ ਉਲਟੀ ਰੇ ॥ ਝੁਠੈ ਕੀ ਰੇ ਝੁਠੁ ਪਰੀਤਿ ਛੁਟਕੀ ਰੇ ਮਨ ਛੁਟਕੀ ਰੇ ॥ ਸਾਕਤ ਸੰਗਿ ਨਾ ਛੁਟਕੀ ਰੇ ॥ ੧ ॥ ਰਹਾਉ ॥ ਜਿਉ ਕਾਜਰ ਭਰਿ ਮੰਦਰੁ ਰਾਖਿਓ ਜੋ ਪੈਸੈ ਕਾਲੂਖੀ ਰੇ ॥ ਦੂਰਹੁ ਹੀ ਤੇ ਭਾਗਿ ਗਇਓ ਹੈ ਜਿਸੁ ਗੁਰ ਮਿਲਿ ਛੁਟਕੀ ਤ੍ਰਿਕੁਟੀ ਰੇ ॥ ੧ ॥ ਮਾਗਉ ਦਾਨੁ ਕ੍ਰਿਪਾਲ ਕ੍ਰਿਪਾਨਿਧਿ ਮੇਰਾ ਮੁਖੁ ਸਾਕਤ ਸੰਗਿ ਨ ਜੁਟਸੀ ਰੇ ॥ ਜਨ ਨਾਨਕ ਦਾਸ ਦਾਸ ਕੋ ਕਰੀਅਹੁ ਮੇਰਾ ਮੂੰਡੁ ਸਾਧ ਪਗਾ ਹੇਠਿ ਰੁਲਸੀ ਰੇ ॥ ੨ ॥ ੪ ॥ ੩੭ ॥ (ਪੰਨਾ ੫੩੫)

ਪਦ ਅਰਥ:-ਉਲਟੀ-ਉਲਟਾ ਲੈ, ਪਰਤੋਂ ਲੈ । ਸਿਉ-ਨਾਲ, ਨਾਲੋਂ । ਸਾਕਤ-ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ । ਰੇ-ਹੇ ਮਨ ! ਛੁਟਕੀ ਛੁਟਕੀ-ਜ਼ਰੂਰ ਟੁੱਟ ਜਾਂਦੀ ਹੈ । ਸਾਕਤ ਸੰਗਿ-ਸਾਕਤ ਦੀ ਸੰਗਤਿ ਵਿਚ । ਨ ਛੁਟਕੀ-ਵਿਕਾਰਾਂ ਵਲੋਂ ਖ਼ਲਾਸੀ ਨਹੀਂ ਹੁੰਦੀ । ੧। ਰਹਾਉ ।

ਕਾਜਰ-ਕੱਜਲ, ਕਾਲਖ । ਭਰਿ-ਭਰ ਕੇ । ਮੰਦਰੁ-ਘਰ । ਜੋ ਪੈਸੈ-ਜੇਹੜਾ ਮਨੁੱਖ (ਉਸ ਵਿਚ) ਪਏਗਾ । ਕਾਲੂਖੀ-ਕਾਲਖ-ਭਰਿਆ । ਗੁਰ ਮਿਲਿ-ਗੁਰੂ ਨੂੰ ਮਿਲ ਕੇ । ਜਿਸੁ ਤ੍ਰਿਕੁਟੀ-ਜਿਸ ਮਨੁੱਖ ਦੀ ਤ੍ਰਿਕੁਟੀ । ਤ੍ਰਿਕੁਟੀ-[ਤ੍ਰਿ-ਤਿੰਨ । ਕੁਟੀ-ਵਿੰਗੀ ਲਕੀਰ] ਮੱਥੇ ਦੀਆਂ ਤਿੰਨ ਵਿੰਗੀਆਂ ਲਕੀਰਾਂ; ਤ੍ਰਿਕੁਟੀ, ਅੰਦਰਲੀ ਖਿੱਝ । ੧ ।

ਮਾਗਉ-ਮਾਗਉਂ, ਮੈਂ ਮੰਗਦਾ ਹਾਂ । ਕ੍ਰਿਪਾਲ-ਹੇ ਕਿਰਪਾ ਦੇ ਘਰ ! ਕ੍ਰਿਪਾ-ਨਿਧਿ-ਹੇ ਕਿਰਪਾ ਦੇ ਖ਼ਜ਼ਾਨੇ ! ਨ ਜੁਟਸੀ-ਨਾਂਹ ਜੁੜੇ । ਕੋ-ਦਾ । ਮੂੰਡੁ-ਸਿਰ । ਪਗ-ਪੈਰ । ੨ ।

ਅਰਥ :-ਹੇ ਮੇਰੇ ਮਨ ! ਜੇਹੜੇ ਮਨੁੱਖ ਪਰਮਾਤਮਾ ਨਾਲੋਂ ਸਦਾ ਟੁੱਟੇ ਰਹਿੰਦੇ

ਯਨ, ਉਹਨਾਂ ਨਾਲੋਂ ਆਪਣੇ ਆਪ ਨੂੰ ਸਦਾ ਪਰੇ ਰੱਖ, ਪਰੇ ਰੱਖ। ਹੇ ਮਨ ! ਸਾਕਤ
 ਝੂਠੇ ਮਨੁੱਖ ਦੀ ਪ੍ਰੀਤ ਨੂੰ ਭੀ ਝੂਠ ਹੀ ਸਮਝ, ਇਹ ਕਦੇ ਤੋੜ ਨਹੀਂ ਨਿਭਾਈ, ਇਹ
 ਬਹੁਰ ਟੁੱਟ ਜਾਂਦੀ ਹੈ। ਫਿਰ, ਸਾਕਤ ਦੀ ਸੰਗਤਿ ਵਿਚ ਰਿਹਾਂ ਵਿਕਾਰਾਂ ਤੋਂ ਕਦੇ ਖਲਾਸੀ
 ਨਹੀਂ ਹੋ ਸਕਦੀ। ੧। ਰਹਾਉ।

ਹੇ ਮਨ ! ਜਿਵੇਂ ਕੋਈ ਘਰ ਕੱਜਲ ਨਾਲ ਭਰ ਲਿਆ ਜਾਏ, ਉਸ ਵਿਚ ਜੇਹੜਾ
 ਭੀ ਮਨੁੱਖ ਵੜੇਗਾ ਉਹ ਕਾਲਖ ਨਾਲ ਭਰ ਜਾਏਗਾ (ਤਿਵੇਂ ਪਰਮਾਤਮਾ ਨਾਲੋਂ ਟੁੱਟੇ
 ਮਨੁੱਖ ਨਾਲ ਮੂੰਹ ਜੋੜਿਆਂ ਵਿਕਾਰਾਂ ਦੀ ਕਾਲਖ ਹੀ ਮਿਲੇਗੀ)। ਗੁਰੂ ਨੂੰ ਮਿਲ ਕੇ
 ਜਿਸ ਮਨੁੱਖ ਦੀ ਮੱਥੇ ਦੀ ਤ੍ਰਿਉੜੀ ਮਿਟ ਜਾਂਦੀ ਹੈ (ਜਿਸ ਦੇ ਅੰਦਰੋਂ ਵਿਕਾਰਾਂ ਦੀ ਖਿੱਚ
 ਦੂਰ ਹੋ ਜਾਂਦੀ ਹੈ) ਉਹ ਦੂਰ ਤੋਂ ਹੀ ਸਾਕਤ ਮਨੁੱਖ ਕੋਲੋਂ ਪਰੇ ਪਰੇ ਰਹਿੰਦਾ ਹੈ। ੧।

ਹੇ ਕਿਰਪਾ ਦੇ ਘਰ ਪ੍ਰਭੂ ! ਹੇ ਕਿਰਪਾ ਦੇ ਖਜ਼ਾਨੇ ਪ੍ਰਭੂ ! ਮੈਂ ਤੇਰੇ ਪਾਸੋਂ ਇਕ
 ਦਾਨ ਮੰਗਦਾ ਹਾਂ (ਮੇਹਰ ਕਰ) ਮੈਨੂੰ ਕਿਸੇ ਸਾਕਤ ਨਾਲ ਵਾਹ ਨਾਂਹ ਪਏ। ਹੇ ਦਾਸ
 ਨਾਨਕ ! (ਆਪ-ਹੇ ਪ੍ਰਭੂ !) ਮੈਨੂੰ ਆਪਣੇ ਦਾਸਾਂ ਦਾ ਦਾਸ ਬਣਾ ਲੈ, ਮੇਰਾ ਸਿਰ ਤੇਰੇ
 ਸੰਤ ਜਨਾਂ ਦੇ ਪੈਰਾਂ ਹੇਠ ਪਿਆ ਰਹੇ। ੨। ੪। ੨੭।

ਰਾਗੁ ਦੇਵਗੰਧਾਰੀ ਮਹਲਾ ੫ ਘਰੁ ੭

੧ ਓ ਸਤਿਗੁਰਪ੍ਰਸਾਦਿ ॥ ਸਭ ਦਿਨ ਕੇ ਸਮਰਥ ਪੰਥ ਬਿਨੁਲੇ ਹਉ
 ਬਲਿ ਬਲਿ ਜਾਉ ॥ ਗਾਵਨ ਭਾਵਨ ਸੰਤਨ ਤੇਰੇ ਚਰਨ ਉਵਾ ਕੈ ਪਾਉ ॥
 ੧ ॥ ਰਹਾਉ ॥ ਜਾਸ ਨ ਬਾਸਨ ਸਹਜ ਕੇਲ ਕਰੁਣਾਮੈ ਏਕ ਅਨੰਤ
 ਅਨੂਪੈ ਠਾਉ ॥ ੧ ॥ ਰਿਧਿ ਸਿਧਿ ਨਿਧਿ ਕਰ ਤਲ ਜਗ ਜੀਵਨ ਸੂਬ
 ਨਾਥ ਅਨੇਕੈ ਨਾਉ ॥ ਦਇਆ ਮਇਆ ਕਿਰਪਾ ਨਾਨਕ ਕਉ ਸੁਨਿ ਸੁਨਿ
 ਜਸੁ ਜੀਵਾਉ ॥ ੨ ॥ ੧ ॥ ੩੮ ॥ ੬ ॥ ੪੪ ॥ [ਪੰਨਾ ਪੜ੬]

ਪਦ ਅਰਥ :- ਸਭ ਦਿਨ ਕੇ-ਸਦਾ ਹੀ। ਸਮਰਥ ਪੰਥ-ਜੀਵਨ-ਰਾਹ ਦੱਸਣ ਦੀ
 ਸਮਰਥਾ ਵਾਲੇ। ਬਿਨੁਲੇ-ਹੇ ਬੀਨੁਲ ! ਹੇ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲੇ
 ਪ੍ਰਭੂ ! [ਬਿਨੁਲ-ਤ੍ਰਿ-ਸਾਥਲ, ਤ੍ਰਿਠਲ। ਮਾਇਆ ਦੇ ਪ੍ਰਭਾਵ ਤੋਂ ਪਰੇ ਖਲੋਤਾ
 ਹੋਇਆ]। ਹਉ ਜਾਉ-ਮੈਂ ਜਾਂਦਾ ਹਾਂ, ਜਾਉਂ। ਬਲਿ ਬਲਿ-ਕੁਰਬਾਨ। ਉਵਾ ਕੈ
 ਚਰਨ ਪਾਉ-ਉਹਨਾਂ ਦੇ ਚਰਨਾਂ ਤੇ ਪਿਆ ਰਹਾਂ। ਪਾਉ-ਪਾਉਂ, ਮੈਂ ਪਿਆ ਰਿਹਾਂ।
 ੧। ਰਹਾਉ।

ਜਾਸ-ਜਿਨ੍ਹਾਂ ਨੂੰ। ਬਾਸਨ-ਵਾਸਨਾ। ਸਹਜ ਕੇਲ-ਆਤਮਕ ਅਭੋਲਤਾ ਦੇ
 ਆਨੰਦ। ਕਰੁਣਾਮੈ-ਹੇ ਤਰਸ-ਸਰੂਪ ! ਕਰੁਣਾ-ਤਰਸ। ਮੈ-ਮਯ, ਭਰਪੂਰ। ਅਨੂਪੈ-

ਅਨੂਪ ਵਿਚ । ਠਾਉ-ਥਾਂ । ੧ ।

ਰਿਧਿ ਸਿਧਿ-ਕਰਾਮਾਤੀ ਤਾਕਤਾਂ । ਨਿਧਿ-ਖਜ਼ਾਨੇ । ਕਰ ਤਲ-ਹੱਥਾਂ ਦੀਆਂ
ਤਲੀਆਂ ਉੱਤੇ । ਜਗ ਜੀਵਨ-ਹੇ ਜਗਤ ਦੇ ਜੀਵਨ ਪ੍ਰਭੂ ! ਸ੍ਰਬ ਨਾਥ-ਹੇ ਸਭਨਾਂ ਦੇ
ਖਸਮ ! ਮਇਆ-ਕਿਰਪਾ । ਸੁਨਿ-ਸੁਣ ਕੇ । ਜੀਵਾਉ-ਜੀਵਉ । ੨ ।

ਅਰਥ :-ਹੇ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲੇ ਪ੍ਰਭੂ ! (ਮੋਹਰ ਕਰ) ਮੈਂ
ਤੇਰੇ ਉਹਨਾਂ ਸੰਤਾਂ ਦੇ ਚਰਨਾਂ ਵਿਚ ਪਿਆ ਰਹਾਂ, ਤੇ, ਉਹਨਾਂ ਸੰਤਾਂ ਤੋਂ ਸਦਕੇ ਜਾਂਦਾ
ਰਹਾਂ, ਜੋ ਤੇਰੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ, ਜੋ ਤੈਨੂੰ ਚੰਗੇ ਲੱਗਦੇ ਹਨ,
ਤੇ, ਜੋ ਸਦਾ ਹੀ ਜੀਵਨ-ਰਾਹ ਦੱਸਣ ਵੇ ਸਮਰੱਥ ਹਨ । ੧ । ਰਹਾਉ ।

ਹੇ ਤਰਸ-ਸਰੂਪ ਪ੍ਰਭੂ ! (ਮੋਹਰ ਕਰ, ਮੈਂ ਉਹਨਾਂ ਸੰਤਾਂ ਦੇ ਚਰਨਾਂ ਵਿਚ ਪਿਆ
ਰਹਾਂ) ਜਿਨ੍ਹਾਂ ਨੂੰ ਹੋਰ ਕੋਈ ਵਾਸਨਾ ਨਹੀਂ, ਜੋ ਸਦਾ ਆਤਮਕ ਅਭੋਲਤਾ ਦੇ ਰੰਗ ਮਾਣਦੇ
ਹਨ, ਜੋ ਸਦਾ ਤੇਰੇ ਬੇਅੰਤ ਤੇ ਸੋਹਣੇ ਸਰੂਪ ਵਿਚ ਟਿਕੇ ਰਹਿੰਦੇ ਹਨ । ੧ ।

ਹੇ ਜਗਤ ਦੇ ਜੀਵਨ ਪ੍ਰਭੂ ! ਹੇ ਸਭਨਾਂ ਦੇ ਖਸਮ ਪ੍ਰਭੂ ! ਹੇ ਅਨੇਕਾਂ ਨਾਮਾਂ ਵਾਲੇ
ਪ੍ਰਭੂ ! ਰਿੱਧੀਆਂ ਸਿੱਧੀਆਂ ਤੇ ਨਿਧੀਆਂ ਤੇਰੇ ਹੱਥਾਂ ਦੀਆਂ ਤਲੀਆਂ ਉੱਤੇ (ਸਦਾ
ਟਿਕੀਆਂ ਰਹਿੰਦੀਆਂ ਹਨ) । ਹੇ ਪ੍ਰਭੂ ! (ਆਪਣੇ) ਦਾਸ ਨਾਨਕ ਉੱਤੇ ਦਇਆ ਕਰ,
ਮੋਹਰ ਕਰ, ਕਿਰਪਾ ਕਰ ਕਿ (ਤੇਰੇ ਸੰਤ ਜਨਾਂ ਤੋਂ ਤੇਰੀ) ਸਿਫਤਿ ਸਾਲਾਹ ਸੁਣ ਸੁਣ
ਕੇ ਮੈਂ ਨਾਨਕ ਆਤਮਕ ਜੀਵਨ ਹਾਸਲ ਕਰਦਾ ਰਹਾਂ । ੨। ੧। ੩੮। ੬। ੪੪।

ਨੋਟ :-ਅੰਕ ੧-‘ਘਰੁ ੭’ ਦਾ ਇਹ ਇਕ ਸ਼ਬਦ ਹੈ ।

ਸ਼ਬਦ ਮ: ੪-- ੬

ਸ਼ਬਦ ਮ: ੫-- ੩੮

ਜੋੜ ੪੪

੧ ਓ ਸਤਿਗੁਰਪ੍ਰਸਾਦਿ ॥ ਰਾਗੁ ਦੇਵਗੰਧਾਰੀ ਮਹਲਾ ੯ ॥ ਯਹ
ਮਨੁ ਨੈਕ ਨਾ ਕਹਿਓ ਕਰੈ ॥ ਸੀਖ ਸਿਖਾਇ ਗਹਿਓ ਅਪਨੀ ਸੀ ਦੁਰਮਤਿ
ਤੇਨੁ ਟਰੈ ॥ ੧ ॥ ਰਹਾਉ ॥ ਮਦਿ ਮਾਇਆ ਕੈ ਭਇਓ ਬਾਵਰੋ ਹਰਿ ਜਸੁ
ਨਹਿ ਉਚਰੈ ॥ ਕਰਿ ਪਰਪੰਚੁ ਜਗਤ ਕਉ ਡਹਕੈ ਅਪਨੋ ਉਦਰੁ ਭਰੈ ॥ ੧ ॥
ਸਾਨ ਪੂਛ ਜਿਉ ਹੋਇ ਨ ਸੂਧੋ ਕਹਿਓ ਨ ਕਾਨ ਧਰੈ ॥ ਕਹੁ ਨਾਨਕ ਭਜੁ

ਰਾਮਨਾਮ ਨਿਤ ਜਾ ਤੇ ਕਾਜੁ ਸਰੈ ॥੨॥੧॥ (ਪੰਨਾ ਪੜ੬)

ਪਦ ਅਰਥ :- ਜਹ ਮਨੁ-ਇਹ ਮਨ । ਨੈਕ-ਰਤਾ ਭਰ ਭੀ । ਕਹਿਓ-ਕਿਹਾ ਹੋਇਆ ਉਪਦੇਸ਼, ਦਿੱਤੀ ਹੋਈ ਸਿੱਖਿਆ । ਸੀਖ-ਸਿੱਖਿਆ । ਰਹਿਓ-ਮੈਂ ਬੱਕ ਗਿਆ ਹਾਂ । ਆਪਨੀ ਸੀ-ਆਪਣੇ ਵਲੋਂ । ਤੇ-ਤੋਂ । ਟਰੈ-ਟਲਦਾ, ਟਲੈ । ੧ । ਰਹਾਉ ।

ਮਦਿ-ਨਸ਼ੇ ਵਿਚ । ਬਾਵਰੋ-ਝੱਲਾ । ਜਸੁ-ਸਿਫਤਿ ਸਾਲਾਹ । ਉਚਰੈ-ਉਚਾਰਦਾ । ਪਰਪੰਚੁ-ਵਿਖਾਵਾ, ਠੱਗੀ । ਕਉ-ਨੂੰ । ਡਹਕੈ-ਠੱਗਦਾ ਹੈ, ਛਲ ਰਿਹਾ ਹੈ । ਉਦਰੁ-ਪੇਟ । ੧ ।

ਸੁਆਨ-ਕੁੱਤਾ । ਜਿਉ-ਵਾਂਗ । ਸੂਧੋ-ਸਿੱਧਾ, ਸੁੱਚੇ ਜੀਵਨ ਵਾਲਾ । ਨ ਕਾਨ ਧਰੈ-ਕੰਨਾਂ ਵਿਚ ਨਹੀਂ ਧਰਦਾ, ਧਿਆਨ ਨਾਲ ਨਹੀਂ ਸੁਣਦਾ । ਭਜੁ-ਭਜਨ ਕਰ । ਜਾ ਤੇ-ਜਿਸ ਨਾਲ । ਕਾਜੁ-(ਮਨੁੱਖਾ ਜੀਵਨ ਦਾ ਜ਼ਰੂਰੀ) ਕੰਮ । ਸਰੈ-ਸਿਰੇ ਚੜ੍ਹ ਜਾਏ । ੨ ।

ਅਰਥ :- ਹੇ ਭਾਈ ! ਇਹ ਮਨ ਰਤਾ ਭਰ ਭੀ ਮੇਰਾ ਕਿਹਾ ਨਹੀਂ ਮੰਨਦਾ । ਮੈਂ ਆਪਣੇ ਵਲੋਂ ਇਸ ਨੂੰ ਸਿੱਖਿਆ ਦੇ ਦੇ ਕੇ ਬੱਕ ਗਿਆ ਹਾਂ, ਫਿਰ ਭੀ ਇਹ ਖੋਟੀ ਮਤਿ ਵਲੋਂ ਹਟਦਾ ਨਹੀਂ । ੧ । ਰਹਾਉ ।

ਹੇ ਭਾਈ ! ਮਾਇਆ ਦੇ ਨਸ਼ੇ ਵਿਚ ਇਹ ਮਨ ਝੱਲਾ ਹੋਇਆ ਪਿਆ ਹੈ, ਕਦੇ ਇਹ ਪਰਮਾਤਮਾ ਦੀ ਸਿਫਤਿ ਸਾਲਾਹ ਦੀ ਬਾਣੀ ਨਹੀਂ ਉਚਾਰਦਾ, ਵਿਖਾਵਾ ਕਰ ਕੇ ਦੁਨੀਆ ਨੂੰ ਠੱਗਦਾ ਰਹਿੰਦਾ ਹੈ, ਤੇ, (ਠੱਗੀ ਨਾਲ ਇਕੱਠੇ ਕੀਤੇ ਧਨ ਦੀ ਰਾਹੀਂ) ਆਪਣਾ ਪੇਟ ਭਰਦਾ ਰਹਿੰਦਾ ਹੈ । ੧ ।

ਹੇ ਭਾਈ ! ਕੁੱਤੇ ਦੀ ਪੂਛਲ ਵਾਂਗ ਇਹ ਮਨ ਕਦੇ ਭੀ ਸਿੱਧਾ ਨਹੀਂ ਹੁੰਦਾ, (ਕਿਸੇ ਦੀ ਭੀ) ਦਿੱਤੀ ਹੋਈ ਸਿੱਖਿਆ ਨੂੰ ਧਿਆਨ ਨਾਲ ਨਹੀਂ ਸੁਣਦਾ । ਹੇ ਨਾਨਕ ! (ਮੁੜ ਇਸ ਨੂੰ) ਆਖ-(ਹੇ ਮਨ !) ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ਜਿਸ ਦੀ ਬਰਕਤਿ ਨਾਲ ਤੇਰਾ ਜਨਮ-ਮਨੋਰਥ ਹੱਲ ਹੋ ਜਾਏ । ੨ । ੧ ।

ਦੇਵਗੰਧਾਰੀ ਮਹਲਾ ੯ ॥ ਸਭ ਕਿਛੁ ਜੀਵਤ ਕੇ ਬਿਵਹਾਰ ॥ ਮਾਤ ਪਿਤਾ ਭਾਈ ਸੁਤ ਬੰਧਪ ਅਰੁ ਫੁਨਿ ਗ੍ਰਿਹ ਕੀ ਨਾਰਿ ॥ ੧ ॥ ਰਹਾਉ ॥
ਭੁਲ ਤੇ ਪ੍ਰਾਨ ਹੋਤ ਜਬ ਨਿਆਰੇ ਟੇਰਤ ਪ੍ਰੇਤਿ ਪੁਕਾਰਿ ॥ ਆਧ ਘਰੀ ਕੋਊ ਨਹਿ ਰਾਖੈ ਘਰ ਤੇ ਦੇਤ ਨਿਕਾਰਿ ॥ ੧ ॥ ਮ੍ਰਿਗਤ੍ਰਿਸਨਾ ਜਿਉ ਜਗ ਰਚਨਾ ਯਹ ਦੇਖਹੁ ਰਿਦੈ ਬਿਚਾਰਿ ॥ ਕਹੁ ਨਾਨਕ ਭਜੁ ਰਾਮਨਾਮ ਨਿਤ ਜਾ ਤੇ ਹੋਤ ਉਧਾਰੁ ॥੨॥੨॥ (ਪੰਨਾ ਪੜ੬)

ਪਦ ਅਰਥ :- ਬਿਵਹਾਰ-ਵਰਤਣ-ਵਿਹਾਰ । ਸਭ ਕਿਛੁ-ਸਾਰਾ । ਕੋ-ਦਾ । ਜੀਵਤ ਕੋ-ਜੀਉਂਦਿਆਂ ਦਾ । ਮਾਤ-ਮਾਂ । ਭਾਈ-ਭਰਾ । ਸੁਤ-ਪੁੱਤਰ । ਬੰਧਪ-ਰਿਸ਼ਤੇਦਾਰ । ਅਰੁ-ਅਤੇ । ਵੁਨਿ-ਮੁੜ । ਗ੍ਰਿਹ ਕੀ ਨਾਰਿ-ਘਰ ਦੀ ਇਸਤ੍ਰੀ । ੧ । ਰਹਾਉ ।

ਤੇ-ਤੋਂ, ਨਾਲੋਂ । ਪ੍ਰਾਨ-ਜਿੰਦ । ਨਿਆਰੇ-ਵੱਖਰੇ । ਟੇਰਤ-ਆਖਦੇ ਹਨ । ਪ੍ਰੋਤ-ਗੁਜ਼ਰ ਚੁਕਾ, ਮਰ ਚੁਕਾ । ਪੁਕਾਰਿ-ਪੁਕਾਰ ਕੇ । ਕੋਉ-ਕੋਈ ਭੀ ਸਨਬੰਧੀ । ਘਰ ਤੇ-ਘਰ ਤੋਂ । ਨਿਕਾਰਿ-ਨਿਕਾਲ । ੧ ।

ਮ੍ਰਿਗਤ੍ਰਿਸਨਾ-ਠਗ-ਨੀਰਾ (ਚਮਕਦੀ ਰੇਤ ਤ੍ਰਿਹਾਏ ਹਰਨ ਨੂੰ ਪਾਣੀ ਜਾਪਦਾ ਹੈ, ਉਹ ਪਾਣੀ ਪੀਣ ਲਈ ਦੌੜਦਾ ਹੈ, ਚਮਕਦੀ ਰੇਤ ਅਗਾਂਹ ਅਗਾਂਹ ਜਾਂਦਾ ਪਾਣੀ ਹੀ ਜਾਪਦਾ ਹੈ । ਦੌੜ ਦੌੜ ਕੇ ਹਰਨ ਜਿੰਦ ਗਵਾ ਲੈਂਦਾ ਹੈ) । ਰਚਨਾ-ਖੇਡ, ਬਣਤਰ । ਯਹ-ਇਹ । ਰਿਦੈ-ਹਿਰਦੇ ਵਿਚ । ਬਿਚਾਰਿ-ਵਿਚਾਰ ਕੇ । ਜਾ ਤੇ-ਜਿਸ ਨਾਲ । ਉਧਾਰੁ-ਪਾਰ-ਉਤਾਰਾ । ੨ ।

ਅਰਥ :- ਹੇ ਭਾਈ ! ਮਾਂ, ਪਿਉ, ਭਰਾ, ਪੁੱਤਰ, ਰਿਸ਼ਤੇਦਾਰ ਅਤੇ ਘਰ ਦੀ ਵਹੁਟੀ ਭੀ-ਇਹ ਸਭ ਕੁਝ ਜੀਉਂਦਿਆਂ ਦਾ ਹੀ ਮੇਲ-ਜੋਲ ਹੈ । ੧ । ਰਹਾਉ ।

ਹੇ ਭਾਈ ! (ਮੌਤ ਆਉਣ ਤੇ) ਜਦੋਂ ਜਿੰਦ ਸਰੀਰ ਨਾਲੋਂ ਵੱਖਰੀ ਹੋ ਜਾਂਦੀ ਹੈ, ਤਾਂ (ਇਹ ਸਾਰੇ ਸਨਬੰਧੀ) ਉੱਚੀ ਉੱਚੀ ਆਖਦੇ ਹਨ ਕਿ ਇਹ ਗੁਜ਼ਰ ਚੁਕਾ ਹੈ ਗੁਜ਼ਰ ਚੁਕਾ ਹੈ । ਕੋਈ ਭੀ ਸਨਬੰਧੀ ਅੱਧੀ ਘੜੀ ਲਈ ਭੀ (ਉਸ ਨੂੰ) ਘਰ ਵਿਚ ਨਹੀਂ ਰੱਖਦਾ, ਘਰ ਤੋਂ ਕੱਢ ਦੇਂਦੇ ਹਨ । ੧ ।

ਹੇ ਭਾਈ ! ਆਪਣੇ ਹਿਰਦੇ ਵਿਚ ਵਿਚਾਰ ਕੇ ਵੇਖ ਲਵੋ, ਇਹ ਜਗਤ-ਖੇਡ ਠਗ-ਨੀਰੇ ਵਾਂਗ ਹੈ (ਤ੍ਰਿਹਾਏ ਹਰਨ ਦੇ ਪਾਣੀ ਪਿੱਛੇ ਦੌੜਨ ਵਾਂਗ ਮਨੁੱਖ ਮਾਇਆ ਪਿੱਛੇ ਦੌੜ ਦੌੜ ਕੇ ਆਤਮਕ ਮੌਤੋਂ ਮਰ ਜਾਂਦਾ ਹੈ) । ਹੇ ਨਾਨਕ ! ਆਖ-(ਹੇ ਭਾਈ !) ਸਦਾ ਪਰਮਾਤਮਾ ਦੇ ਨਾਮ ਦਾ ਭਜਨ ਕਰਿਆ ਕਰ ਜਿਸ ਦੀ ਬਰਕਤਿ ਨਾਲ (ਸੰਸਾਰ ਦੇ ਮੋਹ ਤੋਂ) ਪਾਰ-ਉਤਾਰਾ ਹੁੰਦਾ ਹੈ । ੨ । ੨ ।

ਦੇਵਗੰਧਾਰੀ ਮਹਲਾ ੯ ॥ ਜਗਤ ਮਹਿ ਝੂਠੀ ਦੇਖੀ ਪ੍ਰੀਤਿ॥ ਅਪਨੇ ਹੀ ਸੁਖ ਸਿਉ ਸਭ ਲਾਗੇ ਕਿਆ ਦਾਰਾ ਕਿਆ ਮੀਤ ॥ ੧ ॥ ਰਹਾਉ ॥ ਮੇਰ ਮੇਰ ਸਭੈ ਕਹਤ ਹੈ ਹਿਤ ਸਿਉ ਬਾਧਿਓ ਚੀਤ ॥ ਅੰਤਿ ਕਾਲਿ ਸੰਗੀ ਨਹ ਕੇਉ ਇਹ ਅਚਰਜ ਹੈ ਰੀਤਿ ॥ ੧ ॥ ਮਨ ਮੂਰਖ ਅਜਹੁ ਨਹ ਸਮਝਤ ਸਿਖ ਵੈ ਹਾਰਿਓ ਨੀਤ ॥ ਨਾਨਕ ਭਉਜਲੁ ਪਾਰਿ ਪਰੈ ਜਉ ਭਾਵੈ ਪ੍ਰਭ ਕੇ ਗੀਤ ॥੨॥੩॥੬॥੩੮॥੪੭॥ (ਪੰਨਾ ੫੩੬)

ਪਦ ਅਰਥ :- ਮਹਿ-ਵਿਚ । ਪ੍ਰੀਤਿ-ਪਿਆਰ । ਸਿਉ-ਨਾਲ, ਦੀ ਖ਼ਾਤਰ। ਸਭਿ-
ਸਾਰੇ (ਸਨਬੰਧੀ) । ਕਿਆ-ਕੀਹ, ਚਾਹੇ, ਭਾਵੇਂ । ਦਾਰਾ-ਇਸਤ੍ਰੀ । ੧ । ਰਹਾਉ ।

ਮੇਰੋਉ-ਮੇਰਾ । ਹਿਤ-ਮੋਹ । ਸਿਉ-ਨਾਲ । ਬਾਧਿਓ-ਬੱਝਾ ਹੋਇਆ । ਅੰਤਿ
ਕਾਲਿ-ਅਖ਼ੀਰਲੇ ਸਮੇਂ । ਸੰਗੀ-ਸਾਥੀ । ਕੋਊ-ਕੋਈ ਭੀ । ਗੀਤਿ-ਮਰਯਾਦਾ, ਜਗਤ-
ਤਾਲ । ੧ ।

ਮਨ-ਹੇ ਮਨ ! ਅਜਹੂ-ਅਜੇ ਭੀ । ਸਿਖ-ਸਿੱਖਿਆ । ਦੇ-ਦੇ ਕੇ । ਨੀਤ-ਨਿੱਤ,
ਸਦਾ । ਭਉਜਲੁ-ਸੰਸਾਰ-ਸਮੁੰਦਰ । ਜਉ-ਜਦੋਂ । ੨ ।

ਅਰਥ :- ਹੇ ਭਾਈ ! ਦੁਨੀਆਂ ਵਿਚ (ਸਨਬੰਧੀਆਂ ਦਾ) ਪਿਆਰ ਮੈਂ ਝੂਠਾ ਹੀ
ਵੇਖਿਆ ਹੈ । ਚਾਹੇ ਇਸਤ੍ਰੀ ਹੈ ਚਾਹੇ ਮਿੱਤਰ ਹਨ-ਸਾਰੇ ਆਪੋ ਆਪਣੇ ਸੁਖ ਦੀ ਖ਼ਾਤਰ
ਹੀ (ਮਨੁੱਖ ਦੇ) ਨਾਲ ਤੁਰੇ ਫਿਰਦੇ ਹਨ । ੧। ਰਹਾਉ ।

ਹੇ ਭਾਈ ! (ਸਭਨਾਂ ਦਾ) ਚਿੱਤ ਮੌਹ ਨਾਲ ਬੱਝਾ ਹੁੰਦਾ ਹੈ (ਉਸ ਮੋਹ ਦੇ ਕਾਰਨ)
ਹਰ ਕੋਈ ਇਹੀ ਆਖਦਾ ਹੈ 'ਇਹ ਮੇਰਾ ਹੈ, ਇਹ ਮੇਰਾ ਹੈ' । ਪਰ ਅਖ਼ੀਰਲੇ ਵੇਲੇ
ਕੋਈ ਭੀ ਸਾਥੀ ਨਹੀਂ ਬਣਦਾ । (ਜਗਤ ਦੀ) ਇਹ ਅਚਰਜ ਮਰਯਾਦਾ ਚਲੀ ਆ ਰਹੀ
ਹੈ । ੧ ।

ਹੇ ਮੂਰਖ ਮਨ ! ਤੈਨੂੰ ਮੈਂ ਸਦਾ ਸਿੱਖਿਆ ਦੇ ਦੇ ਕੇ ਥੱਕ ਗਿਆ ਹਾਂ, ਤੂੰ ਅਜੇ ਭੀ
ਅਕਲ ਨਹੀਂ ਕਰਦਾ । ਹੈ ਨਾਨਕ ! (ਆਖ-ਹੇ ਭਾਈ !) ਜਦੋਂ ਮਨੁੱਖ ਪਰਮਾਤਮਾ ਦੀ
ਸਿਫਤਿ ਸਾਲਾਹ ਦੇ ਗੀਤ ਗਾਂਦਾ ਹੈ, ਤਦੋਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ
। ੨ । ੩ । ੬ । ੩੮ । ੪੭ ।

ਸ਼ਬਦ ਮ: ੯-- ੩

ਸ਼ਬਦ ਮ: ੪-- ੬

ਸ਼ਬਦ ਮ: ੫-- ੩੮

ਜੋੜ--੪੭

੧ ਓ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ
ਅਜੂਨੀ ਸੈਭੰ ਗੁਰ ਪ੍ਰਸਾਦਿ ॥

ਰਾਗੁ ਬਿਹਾਗੜਾ ਚਉਪਦੇ ਮਹਲਾ ੫ ਘਰੁ ੨ ॥

ਦੂਤਨ ਸੰਗਰੀਆ ॥ ਭੁਇਅੰਗਨਿ ਬਸਰੀਆ ॥ ਅਨਿਕ ਉਪਰੀਆ ॥
੧॥ ਤਉ ਮੈ ਹਰਿ ਹਰਿ ਕਰੀਆ ॥ ਤਉ ਸੁਖ ਸਹਜਰੀਆ ॥੧॥ ਰਹਾਉ ॥
ਮਿਥਨ ਮੋਹਰੀਆ ॥ ਅਨ ਕਉ ਮੇਰੀਆ ॥ ਵਿਚਿ ਘੁਮਨ ਘਿਰੀਆ ॥੨॥
ਸਗਲ ਬਟਰੀਆ ॥ ਬਿਰਖ ਇਕਤਰੀਆ ॥ ਬਹੁ ਬੰਧਹਿ ਪਰੀਆ ॥੩॥
ਥਿਰੁ ਸਾਧ ਸਫਰੀਆ ॥ ਜਹ ਕੀਰਤਨੁ ਹਰੀਆ ॥ ਨਾਨਕ ਸਰਨਰੀਆ ॥
੪॥੧॥ (ਪੰਨਾ ੫੩੭)

ਪਦ ਅਰਥ :- ਦੂਤਨ ਸੰਗਰੀਆ—ਕਾਮਾਦਿਕ ਵੈਰੀਆਂ ਦੀ ਸੰਗਤਿ । ਭੁਇਅੰਗ
—ਸੱਪ । ਬਸਰੀਆ—ਵਾਸ । ਅਨਿਕ—ਅਨੇਕਾਂ ਨੂੰ । ਉਪਰੀਆ—ਉਪਾੜਿਆ, ਤਬਾਹ
ਕੀਤਾ ਹੈ । ੧।

ਤਉ—ਤਦੋਂ । ਸੁਖ ਸਹਜਰੀਆ—ਆਤਮਕ ਅਡੋਲਤਾ ਦੇ ਸੁਖ । ੧। ਰਹਾਉ ।

ਮਿਥਨ ਮੋਹਰੀਆ—ਮਿਥਨ ਮੋਹ, ਝੂਠਾ ਮੋਹ । ਅਨ ਕਉ—ਹੋਰਨਾਂ (ਪਦਾਰਥਾਂ)

ਨੂੰ । ੨ ।

ਬਟਰੀਆ—(ਵਾਟ—ਰਸਤਾ) ਰਾਹੀ, ਮੁਸਾਫਿਰ । ਇਕਤਰੀਆ—ਇਕੱਤਰ ਹੋਏ
ਹੋਏ । ਬੰਧਹਿ—ਬੰਧਨਾਂ ਵਿਚ । ਪਰੀਆ—ਪਏ ਹੋਏ । ੩ ।

ਸਫਰੀਆ—ਸਫ, ਸਭਾ, ਸੰਗਤਿ । ਜਹ—ਜਿੱਥੇ । ੪।

ਨੋਟ ! ਸਿਰਲੇਖ ਵਿਚ ਲਫਜ਼ 'ਚਉਪਦੇ' (ਬਹੁ ਵਜਨ) ਲਿਖਿਆ ਹੈ, ਪਰ ਹੈ
ਇਕੋ ਹੀ ਚਉਪਦਾ ।

ਅਰਥ :- ਹੇ ਭਾਈ ! ਕਾਮਾਦਿਕ ਵੈਰੀਆਂ ਦੀ ਸੰਗਤਿ ਸੱਪਾਂ ਨਾਲ ਵਾਸ (ਦੇ
ਬਰਾਬਰ) ਹੈ, (ਇਹਨਾਂ ਦੂਤਾਂ ਨੇ) ਅਨੇਕਾਂ (ਦੇ ਜੀਵਨ) ਨੂੰ ਤਬਾਹ ਕੀਤਾ ਹੈ । ੧ ।

(ਹੇ ਭਾਈ !) ਤਾਹੀਏਂ ਮੈਂ ਸਦਾ ਪਰਮਾਤਮਾ ਦਾ ਨਾਮ ਜਪਦਾ ਹਾਂ (ਜਦੋਂ ਤੋਂ
ਨਾਮ ਜਪ ਰਿਹਾ ਹਾਂ) ਤਦੋਂ (ਤੋਂ) ਮੈਨੂੰ ਆਤਮਕ ਅਡੋਲਤਾ ਦੇ ਸੁਖ ਆਨੰਦ ਪ੍ਰਾਪਤ
ਹਨ । ੧। ਰਹਾਉ ।

ਹੇ ਭਾਈ ! ਜੀਵ ਨੂੰ ਝੂਠਾ ਮੋਹ ਚੰਬੜਿਆ ਹੋਇਆ ਹੈ (ਪਰਮਾਤਮਾ ਤੋਂ ਬਿਨਾ)

ਹੋਰ ਹੋਰ ਪਦਾਰਥਾਂ ਨੂੰ 'ਮੋਰੇ, ਮੋਰੇ' ਸਮਝਦਾ ਰਹਿੰਦਾ ਹੈ, (ਸਾਰੀ ਉਮਰ) ਮੌਹ ਦੀ ਘੁੰਮਣਘੇਰੀ ਵਿਚ ਫਸਿਆ ਰਹਿੰਦਾ ਹੈ। ੨।

ਹੇ ਭਾਈ ! ਸਾਰੇ ਜੀਵ (ਇਥੇ) ਰਾਹੀ ਹੀ ਹਨ, (ਸੰਸਾਰ-) ਗੁੱਖ ਦੇ ਹੇਠ ਇਕੱਠੇ ਹੋਏ ਹੋਏ ਹਨ, ਪਰ (ਮਾਇਆ ਦੇ) ਬਹੁਤ ਬੰਧਨਾਂ ਵਿਚ ਫਸੇ ਹੋਏ ਹਨ। ੩।

ਹੇ ਭਾਈ ! ਸਿਰਫ ਗੁਰੂ ਦੀ ਸੰਗਤਿ ਹੀ ਸਦਾ ਬਿਰ ਰਹਿਣ ਵਾਲਾ ਟਿਕਾਣਾ ਹੈ ਕਿਉਂਕਿ ਉਥੇ ਪਰਮਾਤਮਾ ਦੀ ਸਿਫਤਿ ਸਾਲਾਹ ਹੁੰਦੀ ਰਹਿੰਦੀ ਹੈ। ਹੇ ਨਾਨਕ ! (ਆਖ-ਮੈਂ ਸਾਧ ਸੰਗਤਿ ਦੀ) ਸ਼ਰਨ ਆਇਆ ਹਾਂ। ੪। ੧।

੧ ਓ ਸਤਿਗੁਰਪ੍ਰਸਾਦਿ ॥ ਰਾਗੁ ਬਿਹਾਗੜਾ ਮਹਲਾ ੯ ॥ ਹਰਿ ਕੀ ਗਤਿ ਨਹਿ ਕੋਊ ਜਾਨੈ ॥ ਜੋਗੀ ਜਤੀ ਤਪੀ ਪਚਿ ਹਾਰੇ ਅਰੁ ਬਹੁ ਲੋਗ ਸਿਆਨੇ ॥ ੧ ॥ ਰਹਾਉ ॥ ਛਿਨ ਮਹਿ ਰਾਉ ਰੰਕ ਕਉ ਕਰਈ ਰਾਉ ਰੰਕ ਕਰਿ ਡਾਰੇ ॥ ਰੀਤੇ ਭਰੇ ਭਰੇ ਸਖਨਾਵੈ ਯਹ ਤਾ ਕੋ ਬਿਵਹਾਰੇ ॥ ੧ ॥ ਅਪਨੀ ਮਾਇਆ ਆਪਿ ਪਸਾਰੀ ਆਪਹਿ ਦੇਖਨਹਾਰਾ ॥ ਨਾਨਾ ਰੂਪੁ ਧਰੇ ਬਹੁਰੰਗੀ ਸਭ ਤੇ ਰਹੈ ਨਿਆਰਾ ॥ ੨ ॥ ਅਗਨਤ ਅਪਾਰੁ ਅਲਖ ਨਿਰੰਜਨ ਜਿਹ ਸਭੁ ਜਗੁ ਭਰਮਾਇਓ ॥ ਸਗਲ ਭਰਮ ਤਜਿ ਨਾਨਕ ਪ੍ਰਾਣੀ ਚਰਨਿ ਤਾਹਿ ਚਿਤੁ ਲਾਇਓ ॥ ੩ ॥ ੧ ॥ ੨ ॥ [ਪੰਨਾ ਪੜ੍ਹ੭]

ਪਦ ਅਰਥ :- ਗਤਿ-ਉੱਚੀ ਆਤਮਕ ਅਵਸਥਾ। ਕੋਊ-ਕੋਈ ਭੀ। ਪਚਿ-ਖਪ ਖਪ ਕੇ। ਹਾਰੇ-ਥੱਕ ਗਏ ਹਨ। ਅਰੁ-ਅਤੇ। ੧। ਰਹਾਉ।

ਰਾਉ-ਰਾਜਾ। ਰੰਕ ਕਉ-ਕੰਗਾਲ ਨੂੰ। ਕਰਈ-ਕਰਏ, ਕਰੈ, ਬਣਾ ਦੇਂਦਾ ਹੈ। ਯਹ-ਇਹ। ਬਿਵਹਾਰੇ-ਨਿੱਤ ਦਾ ਕੰਮ। ੧।

ਪਸਾਰੀ-ਖਿਲਾਰੀ ਹੋਈ। ਆਪਹਿ-ਆਪ ਹੀ। ਦੇਖਨਹਾਰਾ-ਸੰਭਾਲ ਕਰਨ ਵਾਲਾ। ਨਾਨਾ-ਕਈ ਤਰ੍ਹਾਂ ਦੇ। ਧਰੇ-ਬਣਾ ਲੈਂਦਾ ਹੈ, ਧਾਰ ਲੈਂਦਾ ਹੈ। ਬਹੁ ਰੰਗੀ-ਅਨੇਕਾਂ ਰੰਗਾਂ ਦਾ ਮਾਲਕ। ਤੇ-ਤੋਂ। ਨਿਆਰਾ-ਵੱਖਰਾ ਹੈ। ੨।

ਅਗਨਤ-ਜਿਸ ਦੇ ਗੁਣ ਗਿਣੇ ਨਾਂਹ ਜਾ ਸਕਣ। ਅਪਾਰੁ-ਜਿਸ ਦਾ ਪਾਰਲਾ ਬੰਨਾ ਨਾਂਹ ਲੱਭ ਸਕੇ। ਅਲਖ-ਜਿਸ ਦਾ ਸਰੂਪ ਸਮਝ ਵਿਚ ਨਾਂਹ ਆ ਸਕੇ। ਨਿਰੰਜਨ-ਮਾਇਆ ਦੇ ਪ੍ਰਭਾਵ ਤੋਂ ਪਰੇ। ਜਿਹ-ਜਿਸ (ਹਰੀ) ਨੇ। ਭਰਮਾਇਓ-ਭਟਕਣਾ ਵਿਚ ਪਾ ਰੱਖਿਆ ਹੈ। ਤਾਹਿ ਚਰਨਿ-ਉਸ ਦੇ ਚਰਨ ਵਿਚ। ਲਾਇਓ-ਲਾਇਆ ਹੈ। ੩।

ਅਰਥ :- ਹੇ ਭਾਈ ! ਅਨੇਕਾਂ ਜੋਗੀ, ਅਨੇਕਾਂ ਤਪੀ, ਅਤੇ ਹੋਰ ਬਥੇਰੇ ਸਿਆਣੇ

ਮਨੁੱਖ ਖਪ ਖਪ ਕੇ ਹਾਰ ਗਏ ਹਨ, ਪਰ ਕੋਈ ਭੀ ਮਨੁੱਖ ਇਹ ਨਹੀਂ ਜਾਣ ਸਕਦਾ ਕਿ ਪਰਮਾਤਮਾ ਕਿਹੋ ਜਿਹਾ ਹੈ। ੧। ਰਹਾਉ।

ਹੇ ਭਾਈ ! ਉਹ ਪਰਮਾਤਮਾ ਇਕ ਛਿਨ ਵਿਚ ਕੰਗਾਲ ਨੂੰ ਰਾਜਾ ਬਣਾ ਦੇਂਦਾ ਹੈ, ਤੇ, ਰਾਜੇ ਨੂੰ ਕੰਗਾਲ ਕਰ ਦੇਂਦਾ ਹੈ, ਖਾਲੀ ਭਾਂਡਿਆਂ ਨੂੰ ਭਰ ਦੇਂਦਾ ਹੈ ਤੇ ਭਰਿਆਂ ਨੂੰ ਖਾਲੀ ਕਰ ਦੇਂਦਾ ਹੈ (ਗਰੀਬਾਂ ਨੂੰ ਅਮੀਰ ਤੇ ਅਮੀਰਾਂ ਨੂੰ ਗਰੀਬ ਬਣਾ ਦੇਂਦਾ ਹੈ)— ਇਹ ਉਸ ਦਾ ਨਿੱਤ ਦਾ ਕੰਮ ਹੈ। ੧।

(ਹੇ ਭਾਈ! ਇਸ ਦਿੱਸਦੇ ਜਗਤ-ਰੂਪ ਤਮਾਸ਼ੇ ਵਿਚ) ਪਰਮਾਤਮਾ ਨੇ ਆਪਣੀ ਮਾਇਆ ਆਪ ਖਿਲਾਰੀ ਹੋਈ ਹੈ, ਉਹ ਆਪ ਹੀ ਇਸ ਦੀ ਸੰਭਾਲ ਕਰ ਰਿਹਾ ਹੈ। ਉਹ ਅਨੇਕਾਂ ਰੰਗਾਂ ਦਾ ਮਾਲਕ ਪ੍ਰਭੂ ਕਈ ਤਰ੍ਹਾਂ ਦੇ ਰੂਪ ਧਾਰ ਲੈਂਦਾ ਹੈ, ਤੇ ਸਾਰਿਆਂ ਰੂਪਾਂ ਤੋਂ ਵੱਖਰਾ ਭੀ ਰਹਿੰਦਾ ਹੈ। ੨।

ਹੇ ਭਾਈ ! ਉਸ ਪਰਮਾਤਮਾ ਦੇ ਗੁਣ ਗਿਣੇ ਨਹੀਂ ਜਾ ਸਕਦੇ, ਉਹ ਬੇਅੰਤ ਹੈ, ਉਹ ਅਵਿਸ਼ਟ ਹੈ, ਉਹ ਨਿਰਲੇਪ ਹੈ, ਉਸ ਪਰਮਾਤਮਾ ਨੇ ਹੀ ਸਾਰੇ ਜਗਤ ਨੂੰ (ਮਾਇਆ ਦੀ) ਭਟਕਣਾ ਵਿਚ ਪਾਇਆ ਹੋਇਆ ਹੈ। ਹੇ ਨਾਨਕ ! (ਆਖ—) ਜਿਸ ਮਨੁੱਖ ਨੇ ਉਸ ਦੇ ਚਰਨਾਂ ਵਿਚ ਮਨ ਜੋੜਿਆ ਹੈ, ਇਹ ਮਾਇਆ ਦੀਆਂ ਸਾਰੀਆਂ ਭਟਕਣਾਂ ਤਿਆਗ ਕੇ ਹੀ ਜੋੜਿਆ ਹੈ। ੩। ੧। ੨।

ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧

੧ ਓ ਸਤਿਗੁਰਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿਪ੍ਰਭ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ [੫੩੭]

ਪਦ ਅਰਥ :—ਧਿਆਈਐ—ਧਿਆਉਣਾ ਚਾਹੀਦਾ ਹੈ। ਜਿੰਦੁੜੀਏ—ਹੋ ਸੋਹਣੀ ਜਿੰਦੇ। ਗੁਰਮੁਖਿ—ਗੁਰੂ ਦੀ ਸਰਨ ਪਿਆਂ। ਅਮੋਲੇ—ਜੇਹੜਾ ਕਿਸੇ ਮੁੱਲ ਤੋਂ ਨਾਂਹ ਮਿਲ ਸਕੇ। ਰਸਿ—ਰਸ ਵਿਚ, ਆਨੰਦ ਵਿਚ। ਬੀਧਾ—ਵਿੱਥਾ ਹੋਇਆ। ਨਾਮਿ—ਨਾਮ ਵਿਚ। ਝਕੋਲੇ—ਚੁੱਭੀ ਲਾਂਦਾ ਹੈ। ਠਹਰਾਈਐ—ਟਿਕਾਣਾ ਚਾਹੀਦਾ ਹੈ। ਅਨਤ—[ਅਨਯਤ] ਹੋਰ ਪਾਸੇ। ਕਾਹੂ ਅਨਤ—ਕਿਸੇ ਹੋਰ ਪਾਸੇ। ਚਿੰਦਿਅੜਾ—ਚਿਤਵਿਆ। ੧।

ਅਰਥ :—ਹੇ ਮੇਰੀ ਸੋਹਣੀ ਜਿੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ; ਪਰਮਾਤਮਾ ਦਾ ਅਮੋਲਕ ਨਾਮ ਗੁਰੂ ਦੀ ਰਾਹੀਂ (ਹੀ) ਮਿਲਦਾ ਹੈ। ਜੇਹੜਾ ਮਨ

ਪਰਮਾਤਮਾ ਦੇ ਨਾਮ-ਰਸ ਵਿਚ ਵਿੱਖ ਜਾਂਦਾ ਹੈ, ਉਹ ਮਨ ਪਰਮਾਤਮਾ ਨੂੰ ਪਿਆਰਾ ਲੱਗਦਾ ਹੈ, ਉਹ ਮਨ ਆਨੰਦ ਨਾਲ ਪ੍ਰਭੂ ਦੇ ਨਾਮ ਵਿਚ ਚੁੱਭੀ ਲਾਈ ਰੱਖਦਾ ਹੈ ।

ਹੇ ਮੇਰੀ ਸੋਹਣੀ ਜਿੰਦੇ ! ਗੁਰੂ ਦੀ ਮਤਿ ਉਤੇ ਤੁਰ ਕੇ ਇਸ ਮਨ ਨੂੰ (ਪ੍ਰਭੂ-ਚਰਨਾਂ ਵਿਚ) ਟਿਕਾਣਾ ਚਾਹੀਦਾ ਹੈ (ਗੁਰੂ ਦੀ ਮਤਿ ਦੀ ਬਰਕਤਿ ਨਾਲ ਮਨ) ਕਿਸੇ ਹੋਰ ਪਾਸੇ ਨਹੀਂ ਡੋਲਦਾ । ਹੇ ਨਾਨਕ ! ਜੇਹੜਾ ਮਨੁੱਖ (ਗੁਰਮਤਿ ਤੇ ਤੁਰ ਕੇ) ਪ੍ਰਭੂ ਦੇ ਗੁਣਾਂ ਵਾਲੀ ਬਾਣੀ ਉਚਾਰਦਾ ਰਹਿੰਦਾ ਹੈ, ਉਹ ਮਨ-ਇੱਛਤ ਫਲ ਪਾ ਲੈਂਦਾ ਹੈ । ੧ ।

ਗੁਰਮਤਿ ਮਨਿ ਅੰਮ੍ਰਿਤ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿਪ੍ਰਭ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥ ੨ ॥ (ਪੰਨਾ ਪੜ੮)

ਪਦ ਅਰਥ :- ਮਨਿ-ਮਨ ਵਿਚ । ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਵੁਠੜਾ-ਆ ਵੱਸਿਆ । ਮੁਖਿ-ਮੂੰਹ ਨਾਲ । ਬੈਣ-ਬਚਨ, ਸਬਦ । ਅਲਾਏ-ਉਚਾਰਦਾ ਹੈ । ਸੁਣੀਐ-ਸੁਣਨੀ ਚਾਹੀਦੀ ਹੈ । ਲਿਵ ਲਾਏ-ਲਿਵ ਲਾਇ, ਲਿਵ ਲਾ ਕੇ । ਗਲਿ-ਗਲ ਨਾਲ । ਸਹਜਿ-ਆਤਮਕ ਅਭੋਲਤਾ ਦੀ ਰਾਹੀਂ । ਸੁਭਾਏ-ਸੁਭਾਇ, ਭੁੰਘੇ ਪਿਆਰ ਦੇ ਕਾਰਨ । ਅਨਹਤ-[ਅਨਾਹੁਤ-ਬਿਨਾ ਸਾਜ ਵਜਾਏ] ਇਕ-ਰਸ, ਲਗਾਤਾਰ । ੨ ।

ਅਰਥ:-ਹੇ ਮੇਰੀ ਸੋਹਣੀ ਜਿੰਦੇ! ਗੁਰੂ ਦੀ ਮਤਿ ਦੀ ਬਰਕਤਿ ਨਾਲ ਜਿਸ ਮਨੁੱਖ ਦੇ ਮਨ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ ਉਹ ਮਨੁੱਖ ਆਪਣੇ ਮੂੰਹ ਨਾਲ ਆਤਮਕ ਜੀਵਨ ਦੇਣ ਵਾਲੀ ਬਾਣੀ ਸਦਾ ਉਚਾਰਦਾ ਰਹਿੰਦਾ ਹੈ । ਹੇ ਜਿੰਦੇ ! ਪਰਮਾਤਮਾ ਦੀ ਭਗਤੀ ਕਰਨ ਵਾਲੇ ਮਨੁੱਖਾਂ ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ ਉਹ ਬਾਣੀ ਮਨ ਨਾਲ (ਪਿਆਨ ਨਾਲ) ਸੁਣਨੀ ਚਾਹੀਦੀ ਹੈ (ਜੇਹੜਾ ਮਨੁੱਖ ਸੁਣਦਾ ਹੈ ਉਸ ਨੂੰ) ਚਿਰ ਦਾ ਵਿਛੁੜਿਆ ਹੋਇਆ ਪਰਮਾਤਮਾ ਆ ਮਿਲਦਾ ਹੈ, ਆਤਮਕ ਅਭੋਲਤਾ ਤੇ ਪ੍ਰੇਮ ਦੇ ਕਾਰਨ ਉਸ ਦੇ ਗਲ ਆ ਲੱਗਦਾ ਹੈ । ਹੇ ਦਾਸ ਨਾਨਕ ! (ਆਖ-) ਹੇ ਮੇਰੀ ਸੋਹਣੀ ਜਿੰਦੇ ! ਉਸ ਮਨੁੱਖ ਦੇ ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਉਹ ਆਪਣੇ ਅੰਦਰ ਇਕ-ਰਸ ਸਿਫਤਿ ਸਾਲਾਹ ਦੀ ਬਾਣੀ ਦਾ (ਮਾਨੋ, ਵਾਜਾ) ਵਜਾਂਦਾ ਰਹਿੰਦਾ ਹੈ । ੨ ।

ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੂ ਆਣਿ

ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ
ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ
ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ
ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥ ੩ ॥

ਪਦ ਅਰਥ :- ਆਣਿ-ਲਿਆ ਕੇ । ਹਉ-ਮੈਂ । ਦੇਵਉ-ਦੇਵਉ, ਮੈਂ ਦੇ ਦਿਆਂ ।
ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ੩ ।

ਅਰਥ :- ਹੇ ਮੇਰੀ ਸੋਹਣੀ ਜਿੰਦੇ ! (ਆਖ-) ਹੇ ਮੇਰੀ ਸਖੀ ਸਹੇਲੀਹੋ ! ਜੇ
ਕੋਈ ਧਿਰ ਮੇਰਾ ਹਰਿ-ਪ੍ਰਭੁ ਲਿਆ ਕੇ ਮੈਨੂੰ ਮਿਲਾ ਦੇਵੇ, ਜੇ ਕੋਈ ਮੈਨੂੰ ਪਰਮਾਤਮਾ ਦੀ
ਸਿਫਤਿ ਸਾਲਾਹ ਦੀਆਂ ਗੱਲਾਂ ਸੁਣਾਇਆ ਕਰੇ, ਤਾਂ ਮੈਂ ਆਪਣਾ ਮਨ ਉਸ ਦੇ ਹਵਾਲੇ
ਕਰ ਦਿਆਂ । ਹੇ ਮੇਰੀ ਸੋਹਣੀ ਜਿੰਦੇ ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ
ਸਿਮਰਿਆ ਕਰ, (ਜੇਹੜਾ ਕੋਈ ਸਿਮਰਦਾ ਹੈ ਉਹ) ਮਨ-ਇੱਛਤ ਫਲ ਪ੍ਰਾਪਤ ਕਰ
ਲੈਂਦਾ ਹੈ ।

ਹੇ ਨਾਨਕ ! (ਆਖ-) ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦੀ ਸਰਨ ਪਈ
ਰਹੁ । ਵਡੇ ਭਾਗਾਂ ਵਾਲਾ ਮਨੁੱਖ ਹੀ ਪਰਮਾਤਮਾ ਦਾ ਨਾਮ ਸਿਮਰਦਾ ਹੈ । ੩ ।

ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ
ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ
ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ
ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੁ ਹਰਿ ਦਸਿਆ ਮੇਰੀ
ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥ [ਪੰਨਾ ੫੩੮]

ਪਦ ਅਰਥ :- ਪ੍ਰਭ-ਹੇ ਪ੍ਰਭੂ ! ਆਇ-ਆ ਕੇ [ਲਫਜ਼ 'ਆਣਿ' ਅਤੇ 'ਆਇ'
ਦਾ ਫਰਕ ਚੇਤੇ ਰੱਖਣਾ] । ਪਰਗਾਸੇ-ਚਮਕਦਾ ਹੈ, ਉੱਘੜਦਾ ਹੈ । ਹਉ-ਮੈਂ । ਬਾਝੁ-
ਬਿਨਾ । ਉਡੀਣੀਆ-ਉਦਾਸ । ਕਮਲ-ਕੋਲ-ਫੁੱਲ । ਗੁਰਿ-ਗੁਰੂ ਨੇ । ਪਾਸੇ-ਪਾਸ ਹੀ,
ਕੋਲ ਹੀ, ਅੰਗ-ਸੰਗ । ਧਨੁ ਧਨੁ-ਸਲਾਹੁਣ-ਜੋਗ । ਨਾਮਿ-ਨਾਮ ਦੀ ਰਾਹੀਂ ।
ਬਿਗਾਸੇ-ਖਿੜ ਪੈਂਦਾ ਹੈ, ਟੀਕ ਪੈਂਦਾ ਹੈ । ੪ ।

ਅਰਥ :- ਹੇ ਮੇਰੀ ਸੋਹਣੀ ਜਿੰਦੇ ! (ਆਖ-) ਹੇ ਪ੍ਰਭੂ ! ਕਿਰਪਾ ਕਰ ਕੇ ਮੈਨੂੰ
ਆ ਮਿਲ । (ਹੇ ਜਿੰਦੇ !) ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਹਰਿ-ਨਾਮ (ਹਿਰਦੇ ਵਿਚ)
ਚਮਕਦਾ ਹੈ । ਹੇ ਮੇਰੀ ਸੋਹਣੀ ਜਿੰਦੇ ! (ਆਖ-) ਮੈਂ ਪਰਮਾਤਮਾ ਤੋਂ ਬਿਨਾ ਕੁਮਲਾਈ
ਰਹਿੰਦੀ ਹਾਂ, ਜਿਵੇਂ ਪਾਣੀ ਤੋਂ ਬਿਨਾ ਕੋਲ-ਫੁੱਲ ਕੁਮਲਾਇਆ ਰਹਿੰਦਾ ਹੈ । ਹੇ ਮੇਰੀ

ਸੋਹਣੀ ਜਿੰਦੇ ! ਜਿਸ ਨੂੰ ਪੂਰੇ ਗੁਰੂ ਨੇ ਸੱਜਣ-ਹਰੀ ਮਿਲਾ ਦਿੱਤਾ, ਉਸ ਨੂੰ ਹਰੀ ਪ੍ਰਭੁ ਆਪਣੇ ਅੰਗ-ਸੰਗ ਵੱਸਦਾ ਦਿੱਸ ਪੈਂਦਾ ਹੈ । ਹੇ ਦਾਸ ਨਾਨਕ ! (ਆਖ-) ਹੇ ਮੇਰੀ ਸੋਹਣੀ ਜਿੰਦੇ ! ਗੁਰੂ ਸਲਾਹੁਣ-ਜੋਗ ਹੈ, ਸਦਾ ਸਲਾਹੁਣ-ਜੋਗ ਹੈ । ਗੁਰੂ ਨੇ ਜਿਸ ਨੂੰ (ਪਰਮਾਤਮਾ ਦੀ) ਦੱਸ ਪਾ ਦਿੱਤੀ (ਉਸ ਦਾ ਹਿਰਦਾ) ਨਾਮ ਦੀ ਬਰਕਤਿ ਨਾਲ ਖਿੜ ਪੈਂਦਾ ਹੈ । ੪।੧।

ਰਾਗੁ ਬਿਹਾਰਾੜਾ ਮਹਲਾ ੪ ॥ ਅੰਮ੍ਰਿਤੁ ਹਰਿ ਹਰਿ ਨਾਮੁ ਹੈ ਮੇਰੀ ਜਿੰਦੁੜੀਏ ਅੰਮ੍ਰਿਤੁ ਗੁਰਮਤਿ ਪਾਏ ਰਾਮ ॥ ਹਉਮੈ ਮਾਇਆ ਬਿਖੁ ਹੈ ਮੇਰੀ ਜਿੰਦੁੜੀਏ ਹਰਿ ਅੰਮ੍ਰਿਤਿ ਬਿਖੁ ਲਹਿ ਜਾਏ ਰਾਮ ॥ ਮਨੁ ਸੁਕਾ ਹਰਿਆ ਹੋਇਆ ਮੇਰੀ ਜਿੰਦੁੜੀਏ ਹਰਿ ਹਰਿ ਨਾਮੁ ਧਿਆਏ ਰਾਮ ॥ ਹਰਿ ਭਾਗ ਵਡੇ ਲਿਖਿ ਪਾਇਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਸਮਾਏ ਰਾਮ ॥

੧ ॥ [ਪੰਨਾ ਪੜ੍ਹ੮]

ਪਦ ਅਰਥ :- ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਜਲ । ਗੁਰਮਤਿ-ਗੁਰੂ ਦੀ ਮਤਿ ਉੱਤੇ ਤੁਰਿਆਂ । ਬਿਖੁ-ਜ਼ਹਿਰ । ਅੰਮ੍ਰਿਤਿ-ਅੰਮ੍ਰਿਤ (ਪੀਣ) ਨਾਲ । ਲਿਖਿ-ਲਿਖ ਕੇ, ਲਿਖੇ ਅਨੁਸਾਰ । ਨਾਮਿ-ਨਾਮ ਵਿਚ । ੧ ।

ਅਰਥ :- ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਜਲ ਹੈ, ਇਹ ਨਾਮ-ਜਲ ਗੁਰੂ ਦੀ ਮਤਿ ਉੱਤੇ ਤੁਰਿਆਂ ਹੀ ਮਿਲਦਾ ਹੈ । ਹੇ ਮੇਰੀ ਸੋਹਣੀ ਜਿੰਦੇ ! ਹਉਮੈ ਜ਼ਹਿਰ ਹੈ ਮਾਇਆ (ਦਾ ਮੌਹ) ਜ਼ਹਰ ਹੈ (ਜੋ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ), ਇਹ ਜ਼ਹਿਰ ਨਾਮ-ਜਲ (ਪੀਣ) ਨਾਲ ਲਹਿ ਜਾਂਦਾ ਹੈ । ਹੇ ਮੇਰੀ ਸੋਹਣੀ ਜਿੰਦੇ ! ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਉਸ ਦਾ ਸੁੱਕਾ ਹੋਇਆ (ਬੋੜ੍ਹ-ਵਿਤਾ ਹੋ ਚੁਕਾ) ਮਨ ਹਰਾ ਹੋ ਜਾਂਦਾ ਹੈ (ਜਿਵੇਂ ਕੋਈ ਸੁੱਕਾ ਹੋਇਆ ਰੁੱਖ ਪਾਣੀ ਨਾਲ ਹਰਾ ਹੋ ਜਾਂਦਾ ਹੈ, ਤੇ, ਕਰੜਾ-ਪਨ ਛੱਡ ਕੇ ਨਰਮ ਹੋ ਜਾਂਦਾ ਹੈ) । ਹੇ ਦਾਸ ਨਾਨਕ ! (ਆਖ-) ਹੇ ਮੇਰੀ ਸੋਹਣੀ ਜਿੰਦੇ ! ਜਿਸ ਮਨੁੱਖ ਨੂੰ ਪੂਰਬਲੇ ਲਿਖੇ ਅਨੁਸਾਰ ਵਡੇ ਭਾਗਾਂ ਨਾਲ ਪਰਮਾਤਮਾ ਮਿਲ ਪੈਂਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ । ੧ ।

ਹਰਿ ਸੇਤੀ ਮਨੁ ਬੇਧਿਆ ਮੇਰੀ ਜਿੰਦੁੜੀਏ ਜਿਉ ਬਾਲਕ ਲਗਿ ਦੁਧ ਖੀਰੇ ਰਾਮ ॥ ਹਰਿ ਬਿਨੁ ਸਾਂਤਿ ਨ ਪਾਈਐ ਮੇਰੀ ਜਿੰਦੁੜੀਏ ਜਿਉ ਚਾਤ੍ਰੁਕੁ ਜਲ ਬਿਨੁ ਟੇਰੇ ਰਾਮ ॥ ਸਤਿਗੁਰ ਸਰਣੀ ਜਾਇ ਪਉ ਮੇਰੀ ਜਿੰਦੁੜੀਏ ਗੁਣ ਦਸੇ ਹਰਿਪ੍ਰਭ ਕੇਰੇ ਰਾਮ ॥ ਜਨ ਨਾਨਕ ਹਰਿ ਮੇਲਾਇਆ

ਮੇਰੀ ਜਿੰਦੁੜੀਏ ਘਰਿ ਵਾਜੇ ਸਬਦ ਘਣੇਰੇ ਰਾਮ ॥ ੨ ॥ [ਪੰਨਾ ਪੜ੯]

ਪਦ ਅਰਥ :—ਸੋਤੀ—ਨਾਲ । ਬੋਧਿਆ—ਵਿੱਖ ਗਿਆ, ਪ੍ਰੋਤਾ ਗਿਆ । ਲਗਿ—ਲਗੇ, ਲੱਗਦਾ, ਪਰਚਦਾ ਹੈ । ਖੀਰ—ਦੁੱਧ । ਚਾੜ੍ਹਕੁ—ਪਪੀਹਾ । ਟੇਰੇ—ਪੁਕਾਰਦਾ ਹੈ । ਜਾਇ—ਜਾ ਕੇ । ਕੇਰੇ—ਦੇ । ਘਰਿ—ਹਿਰਦੇ-ਘਰ ਵਿਚ । ਘਣੇਰੇ—ਅਨੇਕਾਂ । ੨ ।

ਅਰਥ :—ਹੇ ਮੇਰੀ ਸੋਹਣੀ ਜਿੰਦੇ ! ਜਿਸ ਮਨੁੱਖ ਦਾ ਮਨ ਪਰਮਾਤਮਾ ਨਾਲ ਇਉਂ ਪ੍ਰੋਇਆ ਜਾਂਦਾ ਹੈ ਜਿਵੇਂ ਬੱਚੇ ਦਾ ਮਨ ਦੁੱਧ ਨਾਲ ਪਰਚ ਜਾਂਦਾ ਹੈ, ਉਸ ਮਨੁੱਖ ਨੂੰ, ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦੇ ਮਿਲਾਪ ਤੋਂ ਬਿਨਾ ਠੰਢ ਨਹੀਂ ਪੈਂਦੀ (ਉਹ ਸਦਾ ਵਿਆਕੁਲ ਹੋਇਆ ਰਹਿੰਦਾ ਹੈ) ਜਿਵੇਂ ਪਪੀਹਾ (ਸ਼ਾਂਤੀ ਬੂੰਦ ਦੇ) ਪਾਣੀ ਤੋਂ ਬਿਨਾ ਪੁਕਾਰਦਾ ਰਹਿੰਦਾ ਹੈ ।

ਹੇ ਮੇਰੀ ਸੋਹਣੀ ਜਿੰਦੇ ! ਜਾ ਕੇ ਗੁਰੂ ਦੀ ਸਰਨ ਪਈ ਰਹੁ, ਗੁਰੂ ਪਰਮਾਤਮਾ ਦੇ ਗੁਣਾਂ ਦੀ ਦੱਸ ਪਾਂਦਾ ਹੈ । ਹੇ ਦਾਸ ਨਾਨਕ ! (ਆਖ—) ਹੇ ਮੇਰੀ ਸੋਹਣੀ ਜਿੰਦੇ ! ਜਿਸ ਮਨੁੱਖ ਨੂੰ ਗੁਰੂ ਨੇ ਪਰਮਾਤਮਾ ਮਿਲਾ ਦਿੱਤਾ ਉਸ ਦੇ ਹਿਰਦੇ-ਘਰ ਵਿਚ (ਮਾਨੋ) ਅਨੇਕਾਂ ਸੋਹਣੇ ਸਾਜ ਵੱਜਦੇ ਰਹਿੰਦੇ ਹਨ । ੨ ।

ਮਨਮੁਖਿ ਹਉਮੈ ਵਿਛੁੜੇ ਮੇਰੀ ਜਿੰਦੁੜੀਏ ਬਿਖੁ ਬਾਧੇ ਹਉਮੈ ਜਾਲੇ ਰਾਮ ॥ ਜਿਉ ਪੰਖੀ ਕਪੋਤਿ ਆਪੁ ਬਨਾਇਆ ਮੇਰੀ ਜਿੰਦੁੜੀਏ ਤਿਉ ਮਨਮੁਖ ਸਭਿ ਵਸਿ ਕਾਲੇ ਰਾਮ ॥ ਜੋ ਮੋਹਿ ਮਾਇਆ ਚਿਤੁ ਲਾਇਦੇ ਮੇਰੀ ਜਿੰਦੁੜੀਏ ਸੇ ਮਨਮੁਖ ਮੂੜ ਬਿਤਾਲੇ ਰਾਮ ॥ ਜਨ ਤ੍ਰਾਹਿ ਤ੍ਰਾਹਿ ਸਰਣਾਗਤੀ ਮੇਰੀ ਜਿੰਦੁੜੀਏ ਗੁਰ ਨਾਨਕ ਹਰਿ ਰਖਵਾਲੇ ਰਾਮ ॥ ੩ ॥ [ਪੰਨਾ ਪੜ੯]

ਪਦ ਅਰਥ :—ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਬਿਖੁ—ਜ਼ਹਿਰ । ਜਾਲੇ—ਜਾਲਿ, ਜਾਲ ਵਿਚ । ਕਪੋਤਿ—ਕਪੋਤ ਨੇ, ਕਬੂਤਰ ਨੇ । ਆਪੁ—ਆਪਣੇ ਆਪ ਨੂੰ । ਸਭਿ—ਸਾਰੇ । ਵਸਿ ਕਾਲੇ—ਕਾਲ ਦੇ ਵੱਸ ਵਿਚ । ਮੋਹਿ—ਮੋਹ ਵਿਚ । ਮੂੜ—ਮੂਰਖ । ਬਿਤਾਲੇ—ਤਾਲ ਤੋਂ ਖੁੰਝੇ ਹੋਏ, ਜੀਵਨ-ਚਾਲ ਤੋਂ ਬਿੜਕੇ ਹੋਏ । ਤ੍ਰਾਹਿ—ਬਚਾ ਲੈ । ਸਰਣਾਗਤੀ—ਸਰਨ ਆਉਂਦੇ ਹਨ । ਨਾਨਕ—ਹੇ ਨਾਨਕ ! ੩ ।

ਅਰਥ :—ਹੇ ਮੇਰੀ ਸੋਹਣੀ ਜਿੰਦੇ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਹਉਮੈ ਦੇ ਕਾਰਨ ਪਰਮਾਤਮਾ ਨਾਲੋਂ ਵਿਛੁੜ ਜਾਂਦੇ ਹਨ, (ਮਾਇਆ ਦੇ ਮੋਹ ਦਾ) ਜ਼ਹਿਰ (ਉਹਨਾਂ ਦੇ ਆਤਮਕ ਜੀਵਨ ਨੂੰ ਮਾਰ ਮੁਕਾਂਦਾ ਹੈ), ਉਹ ਹਉਮੈ ਦੇ ਜਾਲ ਵਿਚ ਬੱਝੇ ਰਹਿੰਦੇ ਹਨ । ਹੇ ਮੇਰੀ ਸੋਹਣੀ ਜਿੰਦੇ ! ਜਿਵੇਂ (ਚੌਰੀ ਦੇ ਲਾਲਚ ਵਿਚ) ਕਬੂਤਰ ਆਦਿਕ ਪੰਛੀ ਆਪਣੇ ਆਪ ਨੂੰ ਜਾਲ ਵਿਚ ਬਨਾ ਲੈਂਦਾ ਹੈ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ

ਵਾਲੇ ਸਾਰੇ ਮਨੁੱਖ ਆਤਮਕ ਮੌਤ ਦੇ ਵੱਸ ਵਿਚ ਆਏ ਰਹਿੰਦੇ ਹਨ । ਹੇ ਮੇਰੀ ਸੋਹਣੀ ਜਿੰਦੇ ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ ਆਪਣਾ ਚਿੱਤ ਜੋੜੀ ਰੱਖਦੇ ਹਨ ਉਹ ਆਪ-ਹੁਦਰੇ ਮਨੁੱਖ ਮੂਰਖ ਹੁੰਦੇ ਹਨ, ਉਹ ਜੀਵਨ-ਚਾਲ ਤੋਂ ਖੁੰਝੇ ਰਹਿੰਦੇ ਹਨ ।

ਹੇ ਨਾਨਕ!(ਆਖ—) ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦੇ ਸੇਵਕ ਪਰਮਾਤਮਾ ਦੀ ਸਰਨ ਆਉਂਦੇ ਹਨ (ਤੇ, ਅਰਜ਼ੋਈ ਕਰਦੇ ਹਨ—ਹੇ ਪ੍ਰਭੂ ! ਸਾਨੂੰ) ਬਚਾ ਲੈ, ਬਚਾ ਲੈ । ਗੁਰੂ ਪਰਮਾਤਮਾ ਉਹਨਾਂ ਦੇ ਰਾਖੇ ਬਣਦੇ ਹਨ । ੩ ।

ਹਰਿਜਨ ਹਰਿ ਲਿਵ ਉਬਰੇ ਮੇਰੀ ਜਿੰਦੁੜੀਏ ਧੁਰਿ ਭਾਗ ਵਡੇ ਹਰਿ ਪਾਇਆ ਰਾਮ ॥ ਹਰਿ ਹਰਿ ਨਾਮੁ ਪੌਤੁ ਹੈ ਮੇਰੀ ਜਿੰਦੁੜੀਏ ਗੁਰ ਖੇਵਟ ਸਬਦਿ ਤਰਾਇਆ ਰਾਮ ॥ ਹਰਿ ਹਰਿ ਪੁਰਖੁ ਦਇਆਲੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ ਮੀਠ ਲਗਾਇਆ ਰਾਮ ॥ ਕਰਿ ਕਿਰਪਾ ਸੁਣਿ ਬੇਨਤੀ ਹਰਿ ਹਰਿ ਜਨ ਨਾਨਕ ਨਾਮੁ ਧਿਆਇਆ ਰਾਮ ॥੪॥੨॥ [ਪੰਨਾ ਪੜ੍ਹੋ]

ਪਦ ਅਰਥ :—ਹਰਿ ਜਨ—ਪਰਮਾਤਮਾ ਦੇ ਭਗਤ । ਲਿਵ—ਲਗਨ । ਉਬਰੇ—(ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ । ਧੁਰਿ—ਧੁਰ ਦਰਗਾਹ ਤੋਂ । ਪੌਤੁ—ਜਹਾਜ਼ । ਖੇਵਟ—ਮਲਾਹ । ਸਬਦਿ—ਸ਼ਬਦ ਨੇ । ਦਇਆਲੁ—ਦਇਆ ਦਾ ਘਰ । ੪ ।

ਅਰਥ :—ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜ ਕੇ (ਸੰਸਾਰ-ਸਮੁੰਦਰ ਵਿਚੋਂ) ਬਚ ਨਿਕਲਦੇ ਹਨ, ਧੁਰ ਦਰਗਾਹ ਤੋਂ ਲਿਖੇ ਅਨੁਸਾਰ ਵਡੇ ਭਾਗਾਂ ਨਾਲ ਉਹ ਪਰਮਾਤਮਾ ਨੂੰ ਮਿਲ ਪੈਂਦੇ ਹਨ । ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਜਹਾਜ਼ ਹੈ, (ਹਰਿ ਜਨਾਂ ਨੂੰ) ਗੁਰੂ-ਮਲਾਹ ਦੇ ਸ਼ਬਦ ਨੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ । ਹੇ ਮੇਰੀ ਸੋਹਣੀ ਜਿੰਦੇ ! ਸਰਬ-ਵਿਆਪਕ ਪਰਮਾਤਮਾ ਸਦਾ ਹੀ ਦਇਆਵਾਨ ਹੈ, ਗੁਰੂ ਸਤਿਗੁਰੂ ਦੀ ਸਰਨ ਪਿਆਂ (ਹਰਿ-ਜਨਾਂ ਨੂੰ ਪਰਮਾਤਮਾ) ਪਿਆਰਾ ਲੱਗਣ ਲੱਗ ਪੈਂਦਾ ਹੈ ।

ਹੇ ਦਾਸ ਨਾਨਕ ! (ਆਖ—) ਹੇ ਹਰੀ ! ਮੇਹਰ ਕਰ, ਮੇਰੀ ਬੇਨਤੀ ਸੁਣ (ਮੈਂ ਤੇਰਾ ਨਾਮ ਸਿਮਰਦਾ ਰਹਾਂ । ਜਿਨ੍ਹਾਂ ਉੱਤੇ ਤੂੰ ਮੇਹਰ ਦੀ ਨਿਗਾਹ ਕੀਤੀ, ਉਹਨਾਂ) ਤੇਰਾ ਨਾਮ ਸਿਮਰਿਆ ।੪।੨।

ਬਿਹਾਗੜਾ ਮਹਲਾ ੪ ॥ ਜਗਿ ਸੁਕ੍ਰਿਤੁ ਕੀਰਤਿ ਨਾਮੁ ਹੈ ਮੇਰੀ ਜਿੰਦੁੜੀਏ ਹਰਿ ਕੀਰਤਿ ਹਰਿ ਮਨਿ ਧਾਰੇ ਰਾਮ ॥ ਹਰਿ ਹਰਿ ਨਾਮੁ ਪਵਿਤੁ ਹੈ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਨਾਮੁ ਉਧਾਰੇ ਰਾਮ ॥ ਸਭ ਕਿਲਵਿਖ ਪਾਪ ਦੁਖ ਕਟਿਆ ਮੇਰੀ ਜਿੰਦੁੜੀਏ ਮਲੁ ਗੁਰਮੁਖਿ ਨਾਮਿ ਉਤਾਰੇ ਰਾਮ ॥

ਵਡ ਪੁੰਨੀ ਹਰਿ ਧਿਆਇਆ ਜਨ ਨਾਨਕ ਹਮ ਮੂਰਖ ਮੁਗਧ ਨਿਸਤਾਰੇ
ਰਾਮ ॥ ੧ ॥ [ਪੰਨਾ ਪੜ੍ਹ੯]

ਪਦ ਅਰਥ :- ਜਗਿ-ਜਗਤ ਵਿਚ । ਸੁਕ੍ਰਿਤੁ-ਸ੍ਰੇਸ਼ਟ ਕਰਮ । ਕੀਰਤਿ-ਸਿਫਤਿ
ਸਾਲਾਹ । ਮਨਿ-ਮਨ ਵਿਚ । ਧਾਰੇ-ਧਾਰਿ, ਟਿਕਾ ਲੈ । ਉਧਾਰੇ-ਬਚਾ ਲੈਂਦਾ ਹੈ । ਕਿਲ-
ਵਿਖ-ਪਾਪ । ਮਲੁ-ਮੈਲ । ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ਨਾਮਿ-ਨਾਮ ਨਾਲ ।
ਉਤਾਰੇ-ਦੂਰ ਕਰ ਲੈਂਦਾ ਹੈ । ਮੁਗਧ-ਮੂਰਖ । ਨਿਸਤਾਰੇ-ਪਾਰ ਲੰਘਾ ਲੈਂਦਾ ਹੈ । ੧ ।

ਅਰਥ :- ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦੀ ਸਿਫਤਿ ਸਾਲਾਹ ਕਰਨੀ,
ਪਰਮਾਤਮਾ ਦਾ ਨਾਮ ਜਪਣਾ, ਜਗਤ ਵਿਚ ਸਭ ਤੋਂ ਸ੍ਰੇਸ਼ਟ ਕਰਮ ਹੈ । ਤੂੰ ਭੀ
ਪਰਮਾਤਮਾ ਦੀ ਸਿਫਤਿ ਸਾਲਾਹ ਕਰਿਆ ਕਰ, ਪਰਮਾਤਮਾ ਦਾ ਨਾਮ ਆਪਣੇ ਮਨ
ਵਿਚ ਟਿਕਾਈ ਰੱਖ । ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ (ਵਿਕਾਰੀਆਂ ਨੂੰ)
ਪਵਿਤ੍ਰ ਕਰਨ ਵਾਲਾ ਹੈ, ਤੂੰ ਭੀ ਪਰਮਾਤਮਾ ਦਾ ਨਾਮ ਜਪਿਆ ਕਰ, ਨਾਮ (ਸੰਸਾਰ-
ਸਮੁੰਦਰ ਵਿਚ ਡੁੱਬਣੇ) ਬਚਾ ਲੈਂਦਾ ਹੈ । ਹੇ ਮੇਰੀ ਸੋਹਣੀ ਜਿੰਦੇ ! (ਜਿਸ ਮਨੁੱਖ ਨੇ
ਹਰਿ-ਨਾਮ ਸਿਮਰਿਆ, ਉਸ ਨੇ ਆਪਣੇ ਅੰਦਰੋਂ) ਸਾਰੇ ਵਿਕਾਰ ਸਾਰੇ ਪਾਪ ਸਾਰੇ ਦੁੱਖ
ਦੂਰ ਕਰ ਲਏ, ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦੀ ਬਰਕਤਿ ਨਾਲ
ਵਿਕਾਰਾਂ ਦੀ ਮੈਲ ਲਾਹ ਲੈਂਦਾ ਹੈ ।

ਹੇ ਦਾਸ ਨਾਨਕ ! (ਆਖ-) ਵਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਨਾਮ
ਸਿਮਰਿਆ ਜਾ ਸਕਦਾ ਹੈ । ਪਰਮਾਤਮਾ ਦਾ ਨਾਮ ਸਾਡੇ ਵਰਗੇ ਮੂਰਖਾਂ ਨੂੰ, ਮਹਾਂ ਮੂਰਖਾਂ
ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ । ੧ ।

ਜੇ ਹਰਿਨਾਮੁ ਧਿਆਇਦੇ ਮੇਰੀ ਜਿੰਦੁੜੀਏ ਤਿਨਾ ਪੰਚੇ ਵਸਗਤਿ
ਆਏ ਰਾਮ ॥ ਅੰਤਰਿ ਨਵਨਿਧਿ ਨਾਮੁ ਹੈ ਮੇਰੀ ਜਿੰਦੁੜੀਏ ਗੁਰ ਸਤਿਗੁਰ
ਅਲਖੁ ਲਖਾਏ ਰਾਮ ॥ ਗੁਰਿ ਆਸਾ ਮਨਸਾ ਪੂਰੀਆ ਮੇਰੀ ਜਿੰਦੁੜੀਏ
ਹਰਿ ਮਿਲਿਆ ਭੁਖ ਸਭ ਜਾਏ ਰਾਮ ॥ ਧੁਰਿ ਮਸਤਕਿ ਹਰਿ ਪ੍ਰਭਿ ਲਿਖਿਆ
ਮੇਰੀ ਜਿੰਦੁੜੀਏ ਜਨ ਨਾਨਕ ਹਰਿ ਗੁਣ ਗਾਏ ਰਾਮ ॥ ੨ ॥ [ਪੰਨਾ ਪੜ੍ਹ੯]

ਪਦ ਅਰਥ :- ਤਿਨਾ ਵਸਗਤਿ-ਉਹਨਾਂ ਦੇ ਵੱਸ ਵਿਚ । ਪੰਚੇ-ਕਾਮਾਦਿਕ ਪੰਜ
(ਵੈਰੀ) । ਨਵਨਿਧਿ-(ਦੁਨੀਆ ਦੇ) ਨੌ ਖਜ਼ਾਨੇ । ਅਲਖੁ-ਜਿਸ ਦਾ ਸਹੀ ਸਰੂਪ ਸਮਝ
ਵਿਚ ਨਹੀਂ ਆ ਸਕਦਾ । ਲਖਾਏ-ਸਮਝਾ ਦੇਂਦਾ ਹੈ । ਗੁਰਿ-ਗੁਰੂ ਨੇ । ਜਾਏ-ਦੂਰ ਹੋ
ਜਾਂਦੀ ਹੈ । ਧੁਰਿ-ਧੁਰ ਦਰਗਾਹ ਤੋਂ । ਮਸਤਕਿ-ਮੱਥੇ ਉੱਤੇ । ਪ੍ਰਭਿ-ਪ੍ਰਭੂ ਨੇ । ੨ ।

ਅਰਥ :- ਹੇ ਮੇਰੀ ਸੋਹਣੀ ਜਿੰਦੇ ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ

ਰਹਿੰਦੇ ਹਨ, ਕਾਮਾਦਿਕ ਪੰਜੇ ਵੈਰੀ ਉਹਨਾਂ ਦੇ ਵੱਸ ਵਿਚ ਆ ਜਾਂਦੇ ਹਨ, ਦੁਨੀਆ ਦੇ ਨੌਂ ਖਜ਼ਾਨਿਆਂ ਦੀ ਬਰਾਬਰੀ ਕਰਨ ਵਾਲਾ ਹਰਿ-ਨਾਮ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ। ਹੇ ਮੇਰੀ ਸੋਹਣੀ ਜਿੰਦੇ ! ਗੁਰੂ ਉਹਨਾਂ ਨੂੰ ਉਸ ਪਰਮਾਤਮਾ ਦੀ ਸਮਝ ਬਖਸ਼ ਦਿੰਦਾ ਹੈ ਜਿਸ ਤਕ ਮਨੁੱਖ ਦੀ ਆਪਣੀ ਸਮਝ ਨਹੀਂ ਪਹੁੰਚ ਸਕਦੀ। ਹੇ ਮੇਰੀ ਸੋਹਣੀ ਜਿੰਦੇ ! ਗੁਰੂ ਨੇ ਜਿਨ੍ਹਾਂ ਮਨੁੱਖਾਂ ਦੀ ਆਸਾ ਤੇ ਮਨ ਦਾ ਫੁਰਨਾ ਪੂਰਾ ਕਰ ਦਿੱਤਾ, ਉਹਨਾਂ ਨੂੰ ਪਰਮਾਤਮਾ ਮਿਲ ਪਿਆ, ਉਹਨਾਂ ਦੀ ਮਾਇਆ ਦੀ ਸਾਰੀ ਭੁੱਖ ਲਹਿ ਜਾਂਦੀ ਹੈ। ਹੇ ਦਾਸ ਨਾਨਕ ! (ਆਖ—) ਧੁਰ ਦਰਗਾਹ ਤੋਂ ਪਰਮਾਤਮਾ ਨੇ ਜਿਸ ਮਨੁੱਖ ਦੇ ਮੱਥੇ ਉੱਤੇ (ਸਿਮਰਨ ਦਾ ਲੇਖ) ਲਿਖ ਦਿੱਤਾ, ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ੨।

ਹਮ ਪਾਪੀ ਬਲਵੰਚੀਆ ਮੇਰੀ ਜਿੰਦੁੜੀਏ ਪਰਦੋਹੀ ਠਗ ਮਾਇਆ ਰਾਮ ॥ ਵਡਭਾਗੀ ਗੁਰੁ ਪਾਇਆ ਮੇਰੀ ਜਿੰਦੁੜੀਏ ਗੁਰਿ ਪੂਰੈ ਗਤਿ ਮਿਤਿ ਪਾਇਆ ਰਾਮ ॥ ਗੁਰਿ ਅੰਮ੍ਰਿਤੁ ਹਰਿ ਮੁਖਿ ਚੋਇਆ ਮੇਰੀ ਜਿੰਦੁੜੀਏ ਫਿਰਿ ਮਰਦਾ ਬਹੁੜਿ ਜੀਵਾਇਆ ਰਾਮ ॥ ਜਨ ਨਾਨਕ ਸਤਿਗੁਰ ਜੋ ਮਿਲੇ ਮੇਰੀ ਜਿੰਦੁੜੀਏ ਤਿਨ ਕੇ ਸਭ ਦੁਖ ਗਵਾਇਆ ਰਾਮ ॥੩॥ [ਪੰਨਾ ਪੜ੯]

ਪਦ ਅਰਥ :- ਬਲਵੰਚੀਆ—ਵਲ-ਛਲ ਕਰਨ ਵਾਲੇ। ਪਰ ਦੋਹੀ—ਦੂਜਿਆਂ ਨਾਲ ਦਗਾ ਕਰਨ ਵਾਲੇ। ਗੁਰਿ ਪੂਰੈ—ਪੂਰੇ ਗੁਰੂ ਦੀ ਰਾਹੀਂ। ਗਤਿ ਮਿਤਿ—ਉੱਚੇ ਆਤਮਕ ਜੀਵਨ ਦੀ ਮਰਯਾਦਾ। ਗਤਿ—ਉੱਚੀ ਆਤਮਕ ਅਵਸਥਾ। ਮਿਤਿ—ਮਰਯਾਦਾ। ਗੁਰਿ—ਗੁਰੂ ਨੇ। ਮੁਖਿ—ਮੂੰਹ ਵਿਚ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਮਰਦਾ—ਆਤਮਕ ਮੌਤੋਂ ਮਰ ਰਹੇ ਨੂੰ। ਬਹੁੜਿ—ਮੁੜ। ਜੀਵਾਇਆ—ਆਤਮਕ ਜੀਵਨ ਦਿੱਤਾ। ਸਤਿਗੁਰ ਮਿਲੇ—ਗੁਰੂ ਨੂੰ (ਜੇਹੜੇ) ਮਿਲ ਪਏ। ੩।

ਅਰਥ:- ਹੇ ਮੇਰੀ ਸੋਹਣੀ ਜਿੰਦੇ! ਅਸੀਂ ਜੀਵ ਪਾਪੀ ਹਾਂ, ਵਲ-ਛਲ ਕਰਨ ਵਾਲੇ ਹਾਂ, ਦੂਜਿਆਂ ਨਾਲ ਦਗਾ-ਫਰੋਬ ਕਰਨ ਵਾਲੇ ਹਾਂ, ਮਾਇਆ ਦੀ ਖ਼ਾਤਰ ਠੱਗੀਆਂ ਕਰਨ ਵਾਲੇ ਹਾਂ। ਹੇ ਮੇਰੀ ਸੋਹਣੀ ਜਿੰਦੇ ! ਜਿਸ ਵੱਡੇ ਭਾਗਾਂ ਵਾਲੇ ਨੇ ਗੁਰੂ ਲੱਭ ਲਿਆ ਉਸਨੇ ਪੂਰੇ ਗੁਰੂ ਦੀ ਰਾਹੀਂ ਉੱਚੇ ਆਤਮਕ ਜੀਵਨ ਦੀ ਮਰਯਾਦਾ ਹਾਸਲ ਕਰ ਲਈ। ਹੇ ਮੇਰੀ ਸੋਹਣੀ ਜਿੰਦੇ ! ਜਿਸ ਮਨੁੱਖ ਦੇ ਮੂੰਹ ਵਿਚ ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਦਿੱਤਾ, ਉਸ ਆਤਮਕ ਮੌਤੋਂ ਮਰ ਰਹੇ ਮਨੁੱਖ ਨੂੰ ਗੁਰੂ ਨੇ ਮੁੜ ਆਤਮਕ ਜੀਵਨ ਬਖਸ਼ ਦਿੱਤਾ। ਹੇ ਦਾਸ ਨਾਨਕ ! (ਆਖ—) ਹੇ ਮੇਰੀ ਸੋਹਣੀ ਜਿੰਦੇ ! ਜੇਹੜੇ ਮਨੁੱਖ ਗੁਰੂ ਨੂੰ ਮਿਲ ਪਏ, ਗੁਰੂ ਨੇ ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ। ੩।

ਅਤਿ ਉਤਮੁ ਹਰਿਨਾਮੁ ਹੈ ਮੇਰੀ ਜਿੰਦੁੜੀਏ ਜਿਤੁ ਜਪਿਐ ਪਾਪ

ਗਵਾਤੇ ਰਾਮ॥ਪਤਿਤ ਪਵਿਤ੍ਰ ਗੁਰਿ ਹਰਿ ਕੀਏ ਮੇਰੀ ਜਿੰਦੁੜੀਏ ਚਹੁ ਕੁੰਡੀ
ਚਹੁ ਜੁਗਿ ਜਾਤੇ ਰਾਮ ॥ ਹਉਮੈ ਮੈਲੁ ਸਭ ਉਤਰੀ ਮੇਰੀ ਜਿੰਦੁੜੀਏ ਹਰਿ
ਅੰਮ੍ਰਿਤਿ ਹਰਿ ਸਰਿ ਨਾਤੇ ਰਾਮ ॥ ਅਪਰਾਧੀ ਪਾਪੀ ਉਧਰੇ ਮੇਰੀ
ਜਿੰਦੁੜੀਏ ਜਨ ਨਾਨਕ ਖਿਨੁ ਹਰਿ ਰਾਤੇ ਰਾਮ ॥ ੪ ॥ ੩ ॥ [ਪੰਨਾ ਪੜ੯]

ਪਦ ਅਰਥ :—ਜਿਤੁ—ਜਿਸ ਦੀ ਰਾਹੀਂ । ਜਿਤੁ ਜਪਿਐ—ਜਿਸ ਦੇ ਜਪਣ ਨਾਲ ।
ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ । ਗੁਰਿ—ਗੁਰੂ ਨੇ । ਚਹੁਕੁੰਡੀ—ਚਹੁ ਕੂਟਾਂ ਵਿਚ, ਸਾਰੇ
ਸੰਸਾਰ ਵਿਚ । ਚਹੁ ਜੁਗਿ—ਚਾਰ ਜੁਗੀ ਸਮੇਂ ਵਿਚ, ਸਦਾ ਲਈ ਹੀ । ਜਾਤੇ—ਪਰਗਟ
ਹੋ ਗਏ, ਨਾਮਣੇ ਵਾਲੇ ਹੋ ਗਏ । ਅੰਮ੍ਰਿਤਿ—ਆਤਮਕ ਜੀਵਨ ਦੇਣ ਵਾਲੇ ਨਾਮ-ਜਲ
ਵਿਚ । ਹਰਿ ਸਰਿ—ਹਰਿ-ਨਾਮ ਦੇ ਸਰੋਵਰ ਵਿਚ । ਉਧਰੇ—ਭੁੱਬਣੋਂ ਬਚ ਗਏ । ਰਾਤੇ—
ਰੰਗੇ ਗਏ । ੪ ।

ਅਰਥ :—ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਬੜਾ ਹੀ ਸੁਸ਼ਟ ਹੈ,
ਇਸ ਨਾਮ ਦੇ ਜਪਣ ਨਾਲ ਸਾਰੇ (ਪਿਛਲੇ) ਪਾਪ ਦੂਰ ਹੋ ਜਾਂਦੇ ਹਨ । ਹੇ ਮੇਰੀ ਸੋਹਣੀ
ਜਿੰਦੇ ! ਗੁਰੂ ਨੇ ਹਰਿ-ਨਾਮ ਦੇ ਕੇ ਵਿਕਾਰਾਂ ਵਿਚ ਡਿੱਗਿਆਂ ਹੋਇਆਂ ਨੂੰ ਭੀ ਪਵਿਤ੍ਰ
ਬਣਾ ਦਿੱਤਾ, ਉਹ ਸਾਰੇ ਸੰਸਾਰ ਵਿਚ ਸਦਾ ਲਈ ਹੀ ਨਾਮਣੇ ਵਾਲੇ ਹੋ ਗਏ । ਹੇ ਮੇਰੀ
ਸੋਹਣੀ ਜਿੰਦੇ ! ਜਿਨ੍ਹਾਂ ਮਨੁੱਖਾਂ ਨੇ ਆਤਮਕ ਜੀਵਨ ਦੇਣ ਵਾਲੇ ਹਰਿ-ਨਾਮ ਜਲ ਵਿਚ,
ਹਰਿ-ਨਾਮ ਸਰੋਵਰ ਵਿਚ ਇਸ਼ਨਾਨ ਕੀਤਾ, ਉਹਨਾਂ ਦੀ ਹਉਮੈ ਦੀ ਸਾਰੀ ਮੈਲ ਲਹਿ
ਗਈ । ਹੇ ਦਾਸ ਨਾਨਕ ! (ਆਖ—) ਹੇ ਮੇਰੀ ਸੋਹਣੀ ਜਿੰਦੇ ! ਜੇਹੜੇ ਵਿਕਾਰੀ ਤੇ
ਪਾਪੀ ਭੀ ਇਕ ਖਿਨ ਵਾਸਤੇ ਹਰਿ-ਨਾਮ-ਰੰਗ ਵਿਚ ਰੰਗੇ ਗਏ, ਉਹ ਸੰਸਾਰ ਸਮੁੰਦਰ
ਵਿਚ ਭੁੱਬਣੋਂ ਬਚ ਗਏ । ੪ । ੩ ।

ਬਿਹਾਗੜਾ ਮਹਲਾ ੪ ॥ ਹਉ ਬਲਿਹਾਰੀ ਤਿਨੁ ਕਉ ਮੇਰੀ ਜਿੰਦੁ-
ੜੀਏ ਜਿਨ ਹਰਿ ਹਰਿ ਨਾਮੁ ਅਧਾਰੋ ਰਾਮ ॥ ਗੁਰਿ ਸਤਿਗੁਰਿ ਨਾਮੁ
ਦਿੜਾਇਆ ਮੇਰੀ ਜਿੰਦੁੜੀਏ ਬਿਖੁ ਭਉਜਲੁ ਤਾਰਣਹਾਰੋ ਰਾਮ ॥ ਜਿਨੁ
ਇਕ ਮਨਿ ਹਰਿ ਧਿਆਇਆ ਮੇਰੀ ਜਿੰਦੁੜੀਏ ਤਿਨੁ ਸੰਤ ਜਨਾ ਜੈਕਾਰੋ
ਰਾਮ ॥ ਨਾਨਕ ਹਰਿ ਜਪਿ ਸੁਖੁ ਪਾਇਆ ਮੇਰੀ ਜਿੰਦੁੜੀਏ ਸਭਿ ਦੁਖ
ਨਿਵਾਰਣਹਾਰੋ ਰਾਮ ॥ ੧ ॥ [ਪੰਨਾ ਪੜ੯]

ਪਦ ਅਰਥ :—ਹਉ—ਮੈਂ, ਹਉਂ । ਬਲਿਹਾਰੀ—ਕੁਰਬਾਨ । ਅਧਾਰੋ—ਆਸਰਾ ।
ਗੁਰਿ—ਗੁਰੂ ਨੇ । ਦਿੜਾਇਆ—ਹਿਰਦੇ ਵਿਚ ਪੱਕਾ ਕੀਤਾ । ਬਿਖੁ—ਜ਼ਹਿਰ । ਭਉ ਜਲੁ—
ਸੰਸਾਰ-ਸਮੁੰਦਰ । ਤਾਰਣ ਹਾਰੋ—ਤਾਰਨ ਦੀ ਸਮਰਥਾ ਵਾਲਾ । ਇਕ ਮਨਿ—ਇਕਾਗ੍ਰਤਾ

ਨਾਲ, ਇਕ ਮਨ ਨਾਲ । ਜੈਕਾਰੋ—ਸੋਭਾ । ਜਪਿ—ਜਪ ਕੇ । ਸਭਿ—ਸਾਰੇ । ੧ ।

ਅਰਥ:— ਹੇ ਮੇਰੀ ਸੋਹਣੀ ਜਿੰਦੇ ! (ਆਖ-) ਮੈਂ ਉਹਨਾਂ ਤੋਂ ਕੁਰਬਾਨ ਹਾਂ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾ ਲਿਆ ਹੈ । ਹੇ ਮੇਰੀ ਸੋਹਣੀ ਜਿੰਦੇ ! ਗੁਰੂ ਨੇ ਸਤਿਗੁਰੂ ਨੇ ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕੀ ਤਰ੍ਹਾਂ ਟਿਕਾ ਦਿੱਤਾ ਹੈ । ਗੁਰੂ (ਮਾਇਆ ਦੇ ਮੋਹ ਦੇ) ਜ਼ਹਿਰ (-ਭਰੇ) ਸੰਸਾਰ -ਸਮੁੰਦਰ ਤੋਂ ਪਾਰ ਲੰਘਾਣ ਦੀ ਸਮਰਥਾ ਰੱਖਦਾ ਹੈ । ਹੇ ਮੇਰੀ ਸੋਹਣੀ ਜਿੰਦੇ ! ਜਿਨ੍ਹਾਂ ਸੰਤ ਜਨਾਂ ਨੇ ਇਕ-ਮਨ ਹੋ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦੀ (ਹਰ ਥਾਂ) ਸੋਭਾ -ਵਡਿਆਈ ਹੁੰਦੀ ਹੈ । ਹੇ ਨਾਨਕ ! (ਆਖ-) ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਜਪ ਕੇ ਸੁਖ ਮਿਲ ਜਾਂਦਾ ਹੈ, ਹਰਿ-ਨਾਮ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ ਵਾਲਾ ਹੈ । ੧ ।

ਸਾ ਰਸਨਾ ਧਨੁ ਧੰਨੁ ਹੈ ਮੇਰੀ ਜਿੰਦੁੜੀਏ ਗੁਣ ਗਾਵੈ ਹਰਿ ਪ੍ਰਭ ਕੇਰੇ ਰਾਮ ॥ ਤੇ ਸ੍ਰਵਨ ਭਲੇ ਸੋਭਨੀਕ ਹਹਿ ਮੇਰੀ ਜਿੰਦੁੜੀਏ ਹਰਿ ਕੀਰਤਨੁ ਸੁਣਹਿ ਹਰਿ ਤੇਰੇ ਰਾਮ ॥ ਸੇ ਸੀਸੁ ਭਲਾ ਪਵਿੜੁ ਪਾਵਨੁ ਹੈ ਮੇਰੀ ਜਿੰਦੁੜੀਏ ਜੋ ਜਾਇ ਲਗੈ ਗੁਰ ਪੈਰੇ ਰਾਮ ॥ ਗੁਰ ਵਿਟਹੁ ਨਾਨਕੁ ਵਾਰਿਆ ਮੇਰੀ ਜਿੰਦੁੜੀਏ ਜਿਨਿ ਹਰਿ ਹਰਿ ਨਾਮੁ ਚਿਤੇਰੇ ਰਾਮ ॥ ੨ ॥ (੫੪੦)

ਪਦ ਅਰਥ :-ਸਾ—[ਇਸਤ੍ਰੀ ਲਿੰਗ] ਉਹ । ਰਸਨਾ—ਜੀਭ । ਕੇਰੇ—ਦੇ । ਤੇ—[ਬਹੁ ਵਚਨ] ਉਹ । ਸ੍ਰਵਨ—ਕੰਨ । ਹਹਿ—ਹਨ । ਸੁਣਹਿ—ਸੁਣਦੇ ਹਨ । ਸੀਸੁ—ਸਿਰ । ਪਾਵਨੁ—ਪਵਿੜੁ । ਜਾਇ—ਜਾ ਕੇ । ਵਿਟਹੁ—ਤੋਂ । ਵਾਰਿਆ—ਕੁਰਬਾਨ ਜਾਂਦਾ ਹੈ । ਚਿਤੇਰੇ—ਚੇਤੇ ਕਰਾਇਆ ਹੈ । ੨ ।

ਅਰਥ :-ਹੇ ਮੇਰੀ ਸੋਹਣੀ ਜਿੰਦੇ ! ਉਹ ਜੀਭ ਭਾਗਾਂ ਵਾਲੀ ਹੈ ਮੁਬਾਰਿਕ ਹੈ, ਜੇਹੜੀ (ਸਦਾ) ਪਰਮਾਤਮਾ ਦੇ ਗੁਣ ਗਾਂਦੀ ਰਹਿੰਦੀ ਹੈ । ਹੇ ਮੇਰੀ ਸੋਹਣੀ ਜਿੰਦੇ ! (ਆਖ-) ਹੇ ਪ੍ਰਭੂ ! ਉਹ ਕੰਨ ਸੋਹਣੇ ਹਨ ਚੰਗੇ ਹਨ ਜੇਹੜੇ ਤੇਰੇ ਕੀਰਤਨ ਸੁਣਦੇ ਰਹਿੰਦੇ ਹਨ । ਹੇ ਮੇਰੀ ਸੋਹਣੀ ਜਿੰਦੇ ! ਉਹ ਸਿਰ ਭਾਗਾਂ ਵਾਲਾ ਹੈ ਪਵਿੜੁ ਹੈ, ਜੇਹੜਾ ਗੁਰੂ ਦੇ ਚਰਨਾਂ ਵਿਚ ਜਾ ਲੱਗਦਾ ਹੈ । ਹੇ ਮੇਰੀ ਸੋਹਣੀ ਜਿੰਦੇ ! ਨਾਨਕ (ਉਸ) ਗੁਰੂ ਤੋਂ ਕੁਰਬਾਨ ਜਾਂਦਾ ਹੈ ਜਿਸ ਨੇ (ਨਾਨਕ ਨੂੰ) ਪਰਮਾਤਮਾ ਦਾ ਨਾਮ ਚੇਤੇ ਕਰਾਇਆ ਹੈ । ੨ ।

ਤੇ ਨੇਤ੍ਰ ਭਲੇ ਪਰਵਾਣੁ ਹਹਿ ਮੇਰੀ ਜਿੰਦੁੜੀਏ ਜੋ ਸਾਧੂ ਸਤਿਗੁਰੁ ਦੇਖਹਿ ਰਾਮ ॥ ਤੇ ਹਸਤ ਪੁਨੀਤ ਪਵਿੜੁ ਹਹਿ ਮੇਰੀ ਜਿੰਦੁੜੀਏ ਜੋ ਹਰਿ

ਜਸੁ ਹਰਿ ਹਰਿ ਲੇਖਹਿ ਰਾਮ ॥ ਤਿਸੁ ਜਨ ਕੇ ਪਗ ਨਿਤ ਪੂਜੀਅਹਿ ਮੇਰੀ
ਜਿੰਦੁੜੀਏ ਜੋ ਮਾਰਗਿ ਧਰਮ ਚਲੇਸਹਿ ਰਾਮ ॥ ਨਾਨਕ ਤਿਨੁ ਵਿਟਹੁ
ਵਾਰਿਆ ਮੇਰੀ ਜਿੰਦੁੜੀਏ ਹਰਿ ਸੁਣਿ ਹਰਿਨਾਮੁ ਮਨੇਸਹਿ ਰਾਮ ॥੩॥

[ਪੰਨਾ ੫੪੦]

ਪਦ ਅਰਥ :- ਤੇ ਨੇਤ੍ਰ-ਉਹ ਅੱਖਾਂ । ਪਰਵਾਣੁ-ਕਬੂਲ, ਸਫਲ । ਹਹਿ-ਹਨ
[ਬਹੁ ਵਚਨ] । ਸਾਧੂ-ਗੁਰੂ । ਦੇਖਹਿ-ਵੇਖਦੀਆਂ ਹਨ । ਹਸਤ-[ਹੁਸਤ] ਹੱਥ ।
ਪੁਨੀਤ-ਪਵਿਤ੍ਰ । ਜਸੁ-ਸਿਫਤਿ ਸਾਲਾਹ । ਲੇਖਹਿ-ਲਿਖਦੇ ਹਨ । ਪਗ-ਪੈਰ ।
ਪੂਜੀਅਹਿ-ਪੂਜੇ ਜਾਂਦੇ ਹਨ । ਮਾਰਗਿ ਧਰਮ-ਧਰਮ ਦੇ ਰਸਤੇ ਉਤੇ । ਚਲੇਸਹਿ-
ਚੱਲਣਗੇ, ਚੱਲਦੇ ਹਨ । ਸੁਣਿ-ਸੁਣ ਕੇ । ਮਨੇਸਹਿ-ਮੰਨਦੇ ਹਨ, ਮੰਨਣਗੇ । ੩।

ਅਰਥ :- ਹੇ ਮੇਰੀ ਸੋਹਣੀ ਜਿੰਦੇ ! ਉਹ ਅੱਖਾਂ ਭਲੀਆਂ ਹਨ ਸਫਲ ਹਨ ਜੋ
ਗੁਰੂ ਦਾ ਦਰਸ਼ਨ ਕਰਦੀਆਂ ਰਹਿੰਦੀਆਂ ਹਨ, ਉਹ ਹੱਥ ਪਵਿਤ੍ਰ ਹਨ ਜੇਹੜੇ ਪਰਮਾਤਮਾ
ਦੀ ਸਿਫਤਿ ਸਾਲਾਹ ਲਿਖਦੇ ਰਹਿੰਦੇ ਹਨ । ਹੇ ਮੇਰੀ ਸੋਹਣੀ ਜਿੰਦੇ ! ਉਸ ਮਨੁੱਖ ਦੇ
(ਉਹ) ਪੈਰ ਸਦਾ ਪੂਜੇ ਜਾਂਦੇ ਹਨ ਜੇਹੜੇ (ਪੈਰ) ਧਰਮ ਦੇ ਰਾਹ ਉਤੇ ਤੁਰਦੇ ਰਹਿੰਦੇ
ਹਨ । ਹੇ ਮੇਰੀ ਸੋਹਣੀ ਜਿੰਦੇ ! ਨਾਨਕ ਉਹਨਾਂ (ਵਡ-ਭਾਗੀ) ਮਨੁੱਖਾਂ ਤੋਂ ਕੁਰਬਾਨ
ਜਾਂਦਾ ਹੈ ਜੇਹੜੇ ਪਰਮਾਤਮਾ ਦਾ ਨਾਮ ਸੁਣ ਕੇ ਨਾਮ ਨੂੰ ਮੰਨਦੇ ਹਨ (ਜੀਵਨ-ਅਧਾਰ
ਬਣਾ ਲੈਂਦੇ ਹਨ) । ੩ ।

ਧਰਤਿ ਪਾਤਾਲੁ ਆਕਾਸੁ ਹੈ ਮੇਰੀ ਜਿੰਦੁੜੀਏ ਸਭ ਹਰਿ ਹਰਿ ਨਾਮੁ
ਧਿਆਵੈ ਰਾਮ ॥ ਪਉਣੁ ਪਾਣੀ ਬੈਸੰਤਰੇ ਮੇਰੀ ਜਿੰਦੁੜੀਏ ਨਿਤ ਹਰਿ ਹਰਿ
ਹਰਿਜਸੁ ਗਾਵੈ ਰਾਮ ॥ ਵਣੁ ਤ੍ਰਿਣੁ ਸਭੁ ਆਕਾਰੁ ਹੈ ਮੇਰੀ ਜਿੰਦੁੜੀਏ ਮੁਖਿ
ਹਰਿ ਹਰਿ ਨਾਮੁ ਧਿਆਵੈ ਰਾਮ ॥ ਨਾਨਕ ਤੇ ਹਰਿ ਦਰਿ ਪੈਨਾਇਆ ਮੇਰੀ
ਜਿੰਦੁੜੀਏ ਜੋ ਗੁਰਮੁਖਿ ਭਗਤਿ ਮਨ ਲਾਵੈ ਰਾਮ ॥੪॥੪॥ [ਪੰਨਾ ੫੪੦]

ਪਦ ਅਰਥ :- ਪਉਣੁ-ਹਵਾ । ਬੈਸੰਤਰੇ-ਬੈਸੰਤਰੁ, ਅੱਗ । ਜਸੁ-ਸਿਫਤਿ
ਸਾਲਾਹ ਦਾ ਗੀਤ । ਵਣੁ-ਜੰਗਲ । ਤ੍ਰਿਣੁ-ਘਾਹ । ਸਭੁ-ਸਾਰਾ । ਆਕਾਰੁ-ਦਿੱਸਦਾ
ਸੰਸਾਰ । ਮੁਖਿ-ਮੂੰਹ ਨਾਲ । ਨਾਨਕ-ਹੇ ਨਾਨਕ ! ਤੇ-(ਬਹੁ ਵਚਨ) ਉਹ ਬੰਦੇ ।
ਦਰਿ-ਦਰ ਉਤੇ । ਪੈਨਾਇਆ-(ਸਿਰੋਪਾ) ਪਹਿਨਾਏ ਜਾਂਦੇ ਹਨ, ਸਤਕਾਰੇ ਜਾਂਦੇ
ਹਨ । ਜੋ-ਜੋ ਜੋ, ਜੇਹੜਾ ਜੇਹੜਾ । ਭਗਤਿ ਮਨੁ ਲਾਵੈ-ਭਗਤੀ ਵਿਚ ਮਨ ਜੋੜਦਾ ਹੈ । ੪।

ਅਰਥ :- ਹੇ ਮੇਰੀ ਸੋਹਣੀ ਜਿੰਦੇ ! ਧਰਤੀ, ਪਾਤਾਲ, ਆਕਾਸ਼-ਹਰੇਕ ਹੀ
ਪਰਮਾਤਮਾ ਦਾ ਨਾਮ ਸਿਮਰ ਰਿਹਾ ਹੈ । ਹੇ ਮੇਰੀ ਸੋਹਣੀ ਜਿੰਦੇ ! ਹਵਾ, ਪਾਣੀ, ਅੱਗ-
ਹਰੇਕ ਤੱਤ ਭੀ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾ ਰਿਹਾ ਹੈ । ਹੇ ਮੇਰੀ

ਸੋਹਣੀ ਜਿੰਦੇ ! ਜੰਗਲ, ਘਾਹ, ਇਹ ਸਾਰਾ ਦਿੱਸਦਾ ਸੰਸਾਰ-ਆਪਣੇ ਮੂੰਹ ਨਾਲ
ਹਰੇਕ ਹੀ ਪਰਮਾਤਮਾ ਦਾ ਨਾਮ ਜਪ ਰਿਹਾ ਹੈ। ਹੇ ਨਾਨਕ ! (ਆਖ-) ਹੇ ਮੇਰੀ
ਸੋਹਣੀ ਜਿੰਦੇ ! ਜੇਹੜਾ ਜੇਹੜਾ ਜੀਵ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੀ ਭਗਤੀ
ਵਿਚ ਆਪਣਾ ਮਨ ਜੋੜਦਾ ਹੈ, ਉਹ ਸਾਰੇ ਪਰਮਾਤਮਾ ਦੇ ਦਰ ਤੇ ਸਤਕਾਰੇ ਜਾਂਦੇ ਹਨ
। ੪ । ੪ ।

ਬਿਹਾਗੜਾ ਮਹਲਾ ੪ ॥ ਜਿਨ੍ਹ ਹਰਿ ਹਰਿ ਨਾਮੁ ਨ ਚੇਤਿਓ ਮੇਰੀ
ਜਿੰਦੁੜੀਏ ਤੇ ਮਨਮੁਖ ਮੂੜ ਇਆਣੇ ਰਾਮ ॥ ਜੇ ਮੋਹਿ ਮਾਇਆ ਚਿਤੁ
ਲਾਇਦੇ ਮੇਰੀ ਜਿੰਦੁੜੀਏ ਸੇ ਅੰਤਿ ਗਏ ਪਛੁਤਾਣੇ ਰਾਮ ॥ ਹਰਿ ਦਰਗਹ
ਢੋਈ ਨਾ ਲਹਨੁ ਮੇਰੀ ਜਿੰਦੁੜੀਏ ਜੇ ਮਨਮੁਖ ਪਾਪਿ ਲੁਭਾਣੇ ਰਾਮ ॥
ਜਨ ਨਾਨਕ ਗੁਰ ਮਿਲਿ ਉਬਰੇ ਮੇਰੀ ਜਿੰਦੁੜੀਏ ਹਰਿ ਜਪਿ ਹਰਿ ਨਾਮਿ
ਸਮਾਣੇ ਰਾਮ ॥ ੧ ॥ [ਪੰਨਾ ੫੪੦]

ਪਦ ਅਰਥ:-ਚੇਤਿਓ-ਸਿਮਰਿਆ, ਚੇਤੇ ਕੀਤਾ। ਤੇ-[ਬਹੁ ਵਚਨ] ਉਹ ਬੰਦੇ।
ਮਨਮੁਖ-ਆਪਣੇ ਮਨ ਵਲ ਹੀ ਮੂੰਹ ਰੱਖਣ ਵਾਲੇ। ਮੂੜ-ਮੂਰਖ। ਮੋਹਿ-ਮੋਹ ਵਿਚ।
ਸੇ-[ਬਹੁ ਵਚਨ] ਉਹ। ਅੰਤਿ-ਅਖੀਰ ਵੇਲੇ। ਢੋਈ-ਆਸਰਾ, ਥਾਂ। ਲਹਨੁ-ਲੈਂਦੇ
[ਬਹੁ ਵਚਨ]। ਪਾਪਿ-ਪਾਪ ਵਿਚ। ਗੁਰ ਮਿਲਿ-ਗੁਰੂ ਨੂੰ ਮਿਲ ਕੇ। ਉਬਰੇ-(ਸੰਸਾਰ-
ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ। ਨਾਮਿ-ਨਾਮ ਵਿਚ। ੧।

ਅਰਥ :-ਹੇ ਮੇਰੀ ਸੋਹਣੀ ਜਿੰਦੇ ! ਜਿਨ੍ਹਾਂ ਮਨੁੱਖਾਂ ਨੇ (ਕਦੇ) ਪਰਮਾਤਮਾ ਦਾ
ਨਾਮ ਚੇਤੇ ਨਹੀਂ ਕੀਤਾ, ਉਹ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮੂਰਖ
ਹਨ ਅੰਞਾਣ ਹਨ। ਹੇ ਮੇਰੀ ਸੋਹਣੀ ਜਿੰਦੇ ! ਜੇਹੜੇ ਮਨੁੱਖ ਮਾਇਆ ਦੇ ਮੋਹ ਵਿਚ
ਆਪਣਾ ਮਨ ਜੋੜੀ ਰੱਖਦੇ ਹਨ ਉਹ ਅਖੀਰ ਵੇਲੇ (ਇਥੋਂ) ਹੱਥ ਮਲਦੇ ਜਾਂਦੇ ਹਨ।
ਹੇ ਮੇਰੀ ਸੋਹਣੀ ਜਿੰਦੇ ! ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੇ ਜੇਹੜੇ ਮਨੁੱਖ (ਸਦਾ)
ਪਾਪ-ਕਰਮ ਵਿਚ ਫਸੇ ਰਹਿੰਦੇ ਹਨ ਉਹ ਪਰਮਾਤਮਾ ਦੀ ਦਰਗਾਹ ਵਿਚ ਆਸਰਾ
ਪ੍ਰਾਪਤ ਨਹੀਂ ਕਰ ਸਕਦੇ। ਹੇ ਦਾਸ ਨਾਨਕ ! (ਆਖ-) ਹੇ ਮੇਰੀ ਸੋਹਣੀ ਜਿੰਦੇ ! ਗੁਰੂ
ਨੂੰ ਮਿਲ ਕੇ (ਵਡ-ਭਾਗੀ ਮਨੁੱਖ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ
(ਕਿਉਂਕਿ ਉਹ) ਪਰਮਾਤਮਾ ਦਾ ਨਾਮ ਜਪ ਕੇ ਪਰਮਾਤਮਾ ਦੇ ਨਾਮ ਵਿਚ ਮਗਨ ਰਹਿੰਦੇ
ਹਨ। ੧।

ਸਭਿ ਜਾਇ ਮਿਲਹੁ ਸਤਿਗੁਰੁ ਕਉ ਮੇਰੀ ਜਿੰਦੁੜੀਏ ਜੇ ਹਰਿ ਹਰਿ
ਨਾਮੁ ਦਿੜਾਵੈ ਰਾਮ ॥ ਹਰਿ ਜਪਦਿਆ ਖਿਨੁ ਢਿਲ ਨ ਕੀਜਈ ਮੇਰੀ

ਜਿੰਦੁੜੀਏ ਮਤੁ ਕਿ ਜਾਪੈ ਸਾਹੁ ਆਵੈ ਕਿ ਨ ਆਵੈ ਰਾਮ ॥ ਸਾ ਵੇਲਾ ਸੋ
ਮੂਰਤੁ ਸਾ ਘੜੀ ਸੋ ਮੁਹਤੁ ਸਫਲੁ ਹੈ ਮੇਰੀ ਜਿੰਦੁੜੀਏ ਜਿਤੁ ਹਰਿ ਮੇਰਾ
ਚਿਤਿ ਆਵੈ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ
ਜਮ ਕੰਕਰੁ ਨੇੜਿ ਨ ਆਵੈ ਰਾਮ ॥ ੨ ॥ [ਪੰਨਾ ੫੪੦]

ਪਦ ਅਰਥ :- ਸਭਿ-ਸਾਰੇ । ਜਾਇ-ਜਾ ਕੇ । ਕਉ-ਨੂੰ । ਕੀਜਈ-ਕਰਨੀ
ਚਾਹੀਦੀ । ਮਤੁ-ਮਤਾਂ, ਇਹ ਨਾਂਹ ਹੋਵੇ । ਕਿ ਜਾਪੈ-ਕੀਹ ਪਤਾ ਹੈ ? ਕਿ-ਜਾਂ ।
ਮੂਰਤੁ, ਮੁਹਤੁ-ਮਹੂਰਤ, ਸਮਾ । ਸਫਲੁ-ਫਲ ਦੇਣ ਵਾਲਾ, ਭਾਗਾਂ ਵਾਲਾ । ਜਿਤੁ-
ਜਿਸ (ਸਮੇ) ਵਿਚ । ਚਿਤਿ-ਚਿੱਤ ਵਿਚ । ਕੰਕਰੁ-[ਕਿੰਕਰ] ਦਾਸ, ਸੇਵਕ । ਜਮ
ਕੰਕਰੁ-ਜਮ ਦਾ ਦਾਸ, ਜਮਦੂਤ । ੨ ।

ਅਰਥ :- ਹੇ ਮੇਰੀ ਸੋਹਣੀ ਜਿੰਦੇ ! (ਆਖ-) ਹੇ ਭਾਈ ! ਸਾਰੇ ਗੁਰੂ ਨੂੰ ਜਾ ਮਿਲੋ
ਕਿਉਂਕਿ ਉਹ (ਗੁਰੂ) ਪਰਮਾਤਮਾ ਦਾ ਨਾਮ ਹਿਰਦੇ ਵਿਚ ਪੱਕਾ ਕਰ ਦੇਂਦਾ ਹੈ । ਹੇ ਮੇਰੀ
ਸੋਹਣੀ ਜਿੰਦੇ ! ਪਰਮਾਤਮਾ ਦਾ ਨਾਮ ਜਪਦਿਆਂ ਰਤਾ ਭਰ ਭੀ ਦੇਰ ਨਹੀਂ ਕਰਨੀ
ਚਾਹੀਦੀ । ਕੀਹ ਪਤਾ ਹੈ ! ਮਤਾਂ ਅਗਲਾ ਸਾਹ ਲਿਆ ਜਾਏ ਜਾਂ ਨਾਂਹ ਲਿਆ ਜਾਏ ।
ਹੇ ਮੇਰੀ ਸੋਹਣੀ ਜਿੰਦੇ ! ਉਹ ਵੇਲਾ ਭਾਗਾਂ ਵਾਲਾ ਹੈ, ਉਹ ਘੜੀ ਭਾਗਾਂ ਵਾਲੀ ਹੈ,
ਉਹ ਸਮਾ ਭਾਗਾਂ ਵਾਲਾ ਹੈ, ਜਿਸ ਵੇਲੇ ਪਿਆਰਾ ਪਰਮਾਤਮਾ ਚਿੱਤ ਵਿਚ ਆ ਵੱਸਦਾ
ਹੈ । ਹੇ ਦਾਸ ਨਾਨਕ ! (ਆਖ-) ਹੇ ਮੇਰੀ ਸੋਹਣੀ ਜਿੰਦੇ ! ਜਿਸ ਮਨੁੱਖ ਨੇ ਪਰਮਾਤਮਾ
ਦਾ ਨਾਮ (ਹਰ ਵੇਲੇ) ਸਿਮਰਿਆ ਹੈ, ਜਮ ਦੂਤ ਉਸ ਦੇ ਨੇੜੇ ਨਹੀਂ ਢੁੱਕਦਾ (ਮੌਤ ਦਾ
ਡਰ ਉਸ ਨੂੰ ਪੌਹ ਨਹੀਂ ਸਕਦਾ, ਉਸ ਨੂੰ ਆਤਮਕ ਮੌਤ ਨਹੀਂ ਆਉਂਦੀ) । ੨ ।

ਹਰਿ ਵੇਖੈ ਸੁਣੈ ਨਿਤ ਸਭੁ ਕਿਛੁ ਮੇਰੀ ਜਿੰਦੁੜੀਏ ਸੋ ਡਰੈ ਜਿਨਿ
ਪਾਪ ਕਮਤੇ ਰਾਮ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਮੇਰੀ ਜਿੰਦੁੜੀਏ ਤਿਨਿ
ਜਨਿ ਸਭਿ ਡਰ ਸੁਟਿ ਘਤੇ ਰਾਮ ॥ ਹਰਿ ਨਿਰਭਉ ਨਾਮਿ ਪਤੀਜਿਆ ਮੇਰੀ
ਜਿੰਦੁੜੀਏ ਸਭਿ ਝਖ ਮਾਰਨੁ ਦੁਸਟ ਕੁਪਤੇ ਰਾਮ ॥ ਗੁਰੁ ਪੂਰਾ ਨਾਨਕਿ
ਸੇਵਿਆ ਮੇਰੀ ਜਿੰਦੁੜੀਏ ਜਿਨਿ ਪੈਰੀ ਆਣਿ ਸਭਿ ਘਤੇ ਰਾਮ ॥੩॥ [੫੪੦]

ਪਦ ਅਰਥ :- ਵੇਖੈ-ਵੇਖਦਾ ਹੈ । ਸੁਣੈ-ਸੁਣਦਾ ਹੈ । ਜਿਨਿ-ਜਿਸ (ਮਨੁੱਖ)
ਨੇ । ਕਮਤੇ-ਕਮਾਏ । ਅੰਤਰੁ ਹਿਰਦਾ-ਅੰਦਰਲਾ ਹਿਰਦਾ । ਤਿਨਿ-ਉਸ ਨੇ । ਜਨਿ-
ਜਨ ਨੇ । ਤਿਨਿ ਜਨਿ-ਉਸ ਮਨੁੱਖ ਨੇ । ਸਭਿ-ਸਾਰੇ । ਨਾਮਿ-ਨਾਮ ਵਿਚ । ਪਤੀ-
ਜਿਆ-ਗਿੱਝ ਗਿਆ । ਮਾਰਨੁ-ਬੇਸ਼ਕ ਮਾਰਦੇ ਰਹਿਣ [ਹੁਕਮੀ ਭਵਿੱਖਤ, ਅੱਠ ਪੁਰਖ,
ਬਹੁ ਵਚਨ । ਲਫਜ਼ 'ਮਾਰਨਿ' ਵਰਤਮਾਨ ਕਾਲ, ਅੱਠ ਪੁਰਖ, ਬਹੁ ਵਚਨ ਹੈ । ਇਸ

ਦਾ ਅਰਥ ਹੈ 'ਮਾਰਦੇ ਹਨ'] । ਦੁਸਟ—(ਕਾਮਾਦਿਕ) ਵੈਰੀ । ਕੁਪਤੇ—ਕੁਪੱਤੇ, ਲੜਾਕੇ । ਨਾਨਕਿ—ਨਾਨਕ ਨੇ । ਜਿਨਿ—ਜਿਸ (ਗੁਰੂ) ਨੇ । ਆਣਿ—ਲਿਆ ਕੇ । ਸਭਿ—ਸਾਰੇ (ਦੁਸਟ ਕੁਪੱਤੇ) ।੩।

ਅਰਥ :-ਹੇ ਮੇਰੀ ਸੋਹਣੀ ਜਿੰਦੇ ! (ਜੇਹੜੇ ਕੰਮ ਅਸੀਂ ਕਰਦੇ ਹਾਂ, ਜੇਹੜੇ ਬੋਲ ਅਸੀਂ ਬੋਲਦੇ ਹਾਂ) ਪਰਮਾਤਮਾ ਉਹ ਸਭ ਕੁਝ ਸਦਾ ਵੇਖਦਾ ਰਹਿੰਦਾ ਹੈ, ਤੇ, ਸੁਣਦਾ ਰਹਿੰਦਾ ਹੈ । ਜਿਸ ਮਨੁੱਖ ਨੇ (ਸਾਰੀ ਉਮਰ) ਪਾਪ ਕਮਾਏ ਹੁੰਦੇ ਹਨ, ਉਹ ਡਰਦਾ ਹੈ । (ਪਰ) ਹੇ ਮੇਰੀ ਸੋਹਣੀ ਜਿੰਦੇ ! ਜਿਸ (ਮਨੁੱਖ) ਦਾ ਅੰਦਰਲਾ ਹਿਰਦਾ ਪਵਿਤ੍ਰ ਹੈ, ਉਸ ਮਨੁੱਖ ਨੇ ਸਾਰੇ ਡਰ ਲਾਹ ਦਿੱਤੇ ਹੁੰਦੇ ਹਨ । ਜੇਹੜਾ ਮਨੁੱਖ ਨਿਰਭਉ ਪਰਮਾਤਮਾ ਦੇ ਨਾਮ ਵਿਚ ਗਿੱਝ ਜਾਂਦਾ ਹੈ, (ਕਾਮਾਦਿਕ) ਸਾਰੇ ਕੁਪੱਤੇ ਵੈਰੀ ਬੇਸ਼ਕ ਪਏ ਥਖਾਂ ਮਾਰਨ (ਉਸ ਮਨੁੱਖ ਦਾ ਕੁਝ ਵਿਗਾੜ ਨਹੀਂ ਸਕਦੇ) । ਹੇ ਮੇਰੀ ਸੋਹਣੀ ਜਿੰਦੇ ! ਨਾਨਕ ਨੇ ਉਸ ਪੂਰੇ ਗੁਰੂ ਦੀ ਸਰਨ ਲਈ ਹੈ ਜਿਸ ਨੇ ਸਾਰੇ (ਕੁਪੱਤੇ ਦੁਸਟ, ਸਰਨ ਆਏ ਮਨੁੱਖ ਦੇ) ਪੈਰਾਂ ਵਿਚ ਲਿਆ ਕੇ ਰੱਖ ਦਿੱਤੇ ਹਨ ।੩।

ਸੋ ਐਸਾ ਹਰਿ ਨਿਤ ਸੇਵੀਐ ਮੇਰੀ ਜਿੰਦੁੜੀਏ ਜੋ ਸਭ ਦੂ ਸਾਹਿਬੁ ਵਡਾ ਰਾਮ॥ ਜਿਨ੍ਹੀ ਇਕ ਮਨਿ ਇਕੁ ਅਰਾਧਿਆ ਮੇਰੀ ਜਿੰਦੁੜੀਏ ਤਿਨ੍ਹਾ ਨਾਹੀ ਕਿਸੈ ਦੀ ਕਿਛੁ ਚਡਾ ਰਾਮ ॥ ਗੁਰ ਸੇਵਿਐ ਹਰਿ ਮਹਲੁ ਪਾਇਆ ਮੇਰੀ ਜਿੰਦੁੜੀਏ ਝਖ ਮਾਰਨੁ ਸਭਿ ਨਿੰਦਕ ਘੰਡਾ ਰਾਮ ॥ ਜਨ ਨਾਨਕ ਨਾਮੁ ਧਿਆਇਆ ਮੇਰੀ ਜਿੰਦੁੜੀਏ ਧੁਰਿ ਮਸਤਕਿ ਹਰਿ ਲਿਖਿ ਛਡਾ ਰਾਮ ॥੪॥੫॥ [ਪੰਨਾ ੫੪੧]

ਪਦ ਅਰਥ :-ਸੇਵੀਐ—ਸੇਵਾ-ਭਗਤੀ ਕਰਨੀ ਚਾਹੀਦੀ ਹੈ । ਸਭ ਦੂ—ਸਭ ਤੋਂ । ਸਾਹਿਬੁ—ਮਾਲਕ । ਇਕ ਮਨਿ—ਇਕ ਮਨ ਨਾਲ, ਸੁਰਤਿ ਜੋੜ ਕੇ । ਚਡਾ—ਮੁਥਾਜੀ । ਗੁਰ ਸੇਵਿਐ—ਜੇ ਗੁਰੂ ਦੀ ਸੇਵਾ ਕੀਤੀ ਜਾਏ । [ਲਫਜ਼ 'ਸੇਵੀਐ' ਅਤੇ 'ਸੇਵਿਐ' ਦਾ ਫਰਕ ਚੇਤੇ ਰੱਖੋ] ਹਰਿ ਮਹਲੁ—ਪਰਮਾਤਮਾ ਦਾ ਘਰ, ਪਰਮਾਤਮਾ ਦੀ ਹਜ਼ੂਰੀ । ਸਭਿ—ਸਾਰੇ । ਘੰਡਾ—ਚਾਲਾਕ, ਕੁਪੱਤੇ । ਧੁਰਿ—ਧੁਰ ਦਰਗਾਹ ਤੋਂ । ਮਸਤਕਿ—ਮੱਥੇ ਉੱਤੇ । ਲਿਖਿ ਛਡਾ—ਲਿਖ ਰੱਖਿਆ ਹੈ ।੪।

ਅਰਥ :-ਹੇ ਮੇਰੀ ਸੋਹਣੀ ਜਿੰਦੇ ! ਸਦਾ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ ਜੇਹੜਾ ਸਭ ਤੋਂ ਵਡਾ ਮਾਲਕ ਹੈ । ਜਿਨ੍ਹਾਂ ਮਨੁੱਖਾਂ ਨੇ ਸੁਰਤਿ ਜੋੜ ਕੇ ਇਕ ਪਰਮਾਤਮਾ ਦਾ ਸਿਮਰਨ ਕੀਤਾ, ਉਹਨਾਂ ਨੂੰ ਕਿਸੇ ਦੀ ਕੋਈ ਮੁਥਾਜੀ ਨਹੀਂ ਰਹਿ ਜਾਂਦੀ । ਹੇ ਮੇਰੀ ਸੋਹਣੀ ਜਿੰਦੇ ! ਗੁਰੂ ਦੀ ਸਰਨ ਪਿਆਂ ਪਰਮਾਤਮਾ ਦਾ ਦਰ

ਪ੍ਰਾਪਤ ਹੋ ਜਾਂਦਾ ਹੈ, (ਵਿਰ) ਸਾਰੇ ਹੀ ਚਾਲਾਕ ਨਿੰਦਕ ਪਏ ਜ਼ੋਰ ਲਾਣ (ਉਸ ਦਾ ਕੁਝ ਵਿਗਾੜ ਨਹੀਂ ਸਕਦੇ)। ਹੇ ਦਾਸ ਨਾਨਕ ! (ਆਖ—) ਹੇ ਮੇਰੀ ਸੋਹਣੀ ਜਿੰਦੇ ! (ਉਹਨਾਂ ਮਨੁੱਖਾਂ ਨੇ ਹੀ) ਪਰਮਾਤਮਾ ਦਾ ਨਾਮ ਸਿਮਰਿਆ ਹੈ (ਜਿਨ੍ਹਾਂ ਦੇ) ਮੱਥੇ ਉੱਤੇ ਪਰਮਾਤਮਾ ਨੇ ਧੁਰ ਦਰਗਾਹ ਤੋਂ (ਸਿਮਰਨ ਦਾ) ਲੇਖ ਲਿਖ ਰੱਖਿਆ ਹੈ। ੪।੫।

ਬਿਹਾਗੜਾ ਮਹਲਾ ੪॥ ਸਭਿ ਜੀਅ ਤੇਰੇ ਤੂੰ ਵਰਤਦਾ ਮੇਰੇ ਹਰਿਪ੍ਰਭ ਤੂੰ ਜਾਣਹਿ ਜੇ ਜੀਇ ਕਮਾਈਐ ਰਾਮ ॥ ਹਰਿ ਅੰਤਰਿ ਬਾਹਰਿ ਨਾਲਿ ਹੈ ਮੇਰੀ ਜਿੰਦੁੜੀਏ ਸਭ ਵੇਖੇ ਮਨਿ ਮੁਕਰਾਈਐ ਰਾਮ॥ ਮਨਮੁਖਾ ਨੇ ਹਰਿ ਦੂਰਿ ਹੈ ਮੇਰੀ ਜਿੰਦੁੜੀਏ ਸਭ ਬਿਰਥੀ ਘਾਲ ਗਵਾਈਐ ਰਾਮ ॥ ਜਨ ਨਾਨਕ ਗੁਰਮੁਖਿ ਧਿਆਇਆ ਮੇਰੀ ਜਿੰਦੁੜੀਏ ਹਰਿ ਹਾਜਰ ਨਦਟੀ ਆਈਐ ਰਾਮ ॥ ੧ ॥ [ਪੰਨਾ ੫੪੧]

ਪਦ ਅਰਥ :—ਸਭਿ—ਸਾਰੇ । ਜੀਅ—[ਲਫਜ਼ 'ਜੀਉ' ਤੋਂ ਬਹੁ ਵਚਨ] । ਪ੍ਰਭ—ਹੇ ਪ੍ਰਭੂ ! ਜੀਇ—ਜੀ ਵਿਚ, ਮਨ ਵਿਚ। ਕਮਾਈਐ—ਕਮਾਈਦਾ ਹੈ । ਮਨਿ—ਮਨ ਵਿਚ । ਮੁਕਰਾਈਐ—ਮੁਕਰ ਜਾਈਦਾ ਹੈ । ਮਨਮੁਖ—ਆਪਣੇ ਮਨ ਦੇ ਪਿਛੇ ਤੁਰਨ ਵਾਲੇ । ਘਾਲ—ਮੋਹਨਤ । ਗਵਾਈਐ—ਗਵਾਚ ਜਾਂਦੀ ਹੈ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਹਾਜਰ—ਪਰਤੱਖ, ਹਰ ਥਾਂ ਵੱਸਦਾ । ਆਈਐ—ਆ ਜਾਂਦਾ ਹੈ । ੧।

ਅਰਥ :—ਹੇ ਮੇਰੇ ਹਰੀ ! ਹੇ ਮੇਰੇ ਪ੍ਰਭੂ ! (ਸਿਸ਼ਟੀ ਦੇ) ਸਾਰੇ ਜੀਵ ਤੇਤੇ (ਹੀ ਪੈਲਾ ਕੀਤੇ ਹੋਏ) ਹਨ, ਤੂੰ (ਸਭ ਜੀਵਾਂ ਵਿਚ) ਮੌਜੂਦ ਹੈਂ, ਜੋ ਕੁਝ (ਜੀਵਾਂ ਦੇ) ਜੀ ਵਿਚ ਚਿਤਾਰਿਆ ਜਾਂਦਾ ਹੈ ਤੂੰ (ਉਹ ਸਭ ਕੁਝ) ਜਾਣਦਾ ਹੈਂ । ਹੇ ਮੇਰੀ ਸੋਹਣੀ ਜਿੰਦੇ ! ਪਰਮਾਤਮਾ ਸਾਡੇ ਅੰਦਰ ਬਾਹਰ (ਹਰ ਥਾਂ ਸਾਡੇ) ਨਾਲ ਹੈ, ਜੋ ਕੁਝ ਸਾਡੇ ਮਨ ਵਿਚ ਹੁੰਦਾ ਹੈ ਉਹ ਸਭ ਵੇਖਦਾ ਹੈ, (ਪਰ ਵਿਹ ਭੀ) ਮੁਕਰ ਜਾਈਦਾ ਹੈ । ਹੇ ਮੇਰੀ ਸੋਹਣੀ ਜਿੰਦੇ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ ਪਰਮਾਤਮਾ ਕਿਤੇ ਦੂਰ ਵੱਸਦਾ ਜਾਪਦਾ ਹੈ, ਉਹਨਾਂ ਦੀ ਕੀਤੀ ਹੋਈ ਮੋਹਨਤ ਵਿਅਰਥ ਚਲੀ ਜਾਂਦੀ ਹੈ । ਹੇ ਦਾਸ ਨਾਨਕ ! (ਆਖ—) ਹੇ ਮੇਰੀ ਸੋਹਣੀ ਜਿੰਦੇ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ ਉਹਨਾਂ ਨੂੰ ਪਰਮਾਤਮਾ ਹਰ ਥਾਂ ਵੱਸਦਾ ਦਿੱਸਦਾ ਹੈ । ੧।

ਸੇ ਭਗਤ ਸੇ ਸੇਵਕ ਮੇਰੀ ਜਿੰਦੁੜੀਏ ਜੇ ਪ੍ਰਭ ਮੇਰੇ ਮਨਿ ਭਾਣੇ ਰਾਮ॥ ਸੇ ਹਰਿ ਦਰਗਹ ਪੈਨੁਾਇਆ ਮੇਰੀ ਜਿੰਦੁੜੀਏ ਅਹਿਨਿਸਿ ਸਾਚਿ ਸਮਾਣੇ ਰਾਮ ॥ ਤਿਨੁ ਕੈ ਸੰਗਿ ਮਲੁ ਉਤਰੈ ਮੇਰੀ ਜਿੰਦੁੜੀਏ ਰੀਗਿ ਰਾਤੇ ਨਦਰਿ

ਨੀਸਾਣੇ ਰਾਮ ॥ ਨਾਨਕ ਕੀ ਪ੍ਰਭ ਬੇਨਤੀ ਮੇਰੀ ਜਿੰਦੁੜੀਏ ਮਿਲਿ ਸਾਧੂ
ਸੰਗਿ ਅਘਾਣੇ ਰਾਮ ॥ ੨ ॥ [ਪੰਨਾ ੫੪੯]

ਪਦ ਅਰਥ:—ਸੇ—[ਬਹੁ ਵਚਨ] ਉਹ । ਮਨਿ—ਮਨ ਵਿਚ । ਭਾਣੇ—ਪਸੰਦ ਆ
ਗਏ । ਪੰਨਾਇਆ—ਸਿਰੋਪਾ ਦਿੱਤਾ ਜਾਂਦਾ ਹੈ, ਸਤਕਾਰੇ ਜਾਂਦੇ ਹਨ । ਅਹਿ—ਦਿਨ
[ਅਨਰ] । ਨਿਸਿ—ਰਾਤ । ਸਾਚਿ—ਸਦਾ ਥਿਰ ਰਹਿਣ ਵਾਲੇ ਪਰਮਾਤਮਾ ਵਿਚ ।
ਰੰਗਿ—ਪ੍ਰੇਮ-ਰੰਗ ਵਿਚ । ਰਾਤੇ—ਰੰਗੇ ਜਾਂਦੇ ਹਨ । ਨੀਸਾਣੇ—(ਮੱਥੇ ਉੱਤੇ) ਨਿਸ਼ਾਨ ।
ਮਿਲਿ ਸਾਧੂ—ਗੁਰੂ ਨੂੰ ਮਿਲ ਕੇ । ਅਘਾਣੇ—ਤ੍ਰਿਸ਼ਨਾ ਵਲੋਂ ਰੱਜੇ ਰਹੀਦਾ ਹੈ । ੨ ।

ਅਰਥ:—ਹੇ ਮੇਰੀ ਸੋਹਣੀ ਜਿੰਦੇ ! ਉਹ ਮਨੁੱਖ (ਅਸਲ) ਭਗਤ ਹਨ (ਅਸਲ)
ਸੇਵਕ ਹਨ ਜੋ ਪਿਆਰੇ ਪਰਮਾਤਮਾ ਦੇ ਮਨ ਵਿਚ ਚੰਗੇ ਲਗਦੇ ਹਨ । ਹੇ ਮੇਰੀ ਸੋਹਣੀ
ਜਿੰਦੇ ! ਉਹ ਮਨੁੱਖ ਪਰਮਾਤਮਾ ਦੀ ਹਜ਼ੂਰੀ ਵਿਚ ਸਤਕਾਰੇ ਜਾਂਦੇ ਹਨ, ਉਹ ਦਿਨ ਰਾਤ
ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿੰਦੇ ਹਨ । ਹੇ ਮੇਰੀ ਸੋਹਣੀ
ਜਿੰਦੇ ! ਉਹਨਾਂ ਦੀ ਸੰਗਤਿ ਵਿਚ ਰਿਹਾਂ (ਮਨ ਤੋਂ ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ
ਉਹ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ । ਉਹਨਾਂ ਦੇ ਮੱਥੇ ਉੱਤੇ ਪ੍ਰਭੂ ਦੀ
ਮੋਹਰ ਦੀ ਨਿਗਾਹ ਦਾ ਨਿਸ਼ਾਨ ਹੁੰਦਾ ਹੈ । ਹੇ ਮੇਰੀ ਸੋਹਣੀ ਜਿੰਦੇ ! (ਆਖ—)ਹੇ ਪ੍ਰਭੂ !
ਨਾਨਕ ਦੀ ਇਹ ਅਰਜ਼ੋਈ ਹੈ (ਕਿ ਨਾਨਕ ਗੁਰੂ ਦੀ ਸੰਗਤਿ ਵਿਚ ਟਿਕਿਆ ਰਹੇ) ਗੁਰੂ
ਦੀ ਸੰਗਤਿ ਵਿਚ ਰਿਹਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜੇ ਰਹੀਦਾ ਹੈ । ੨ ।

ਹੇ ਰਸਨਾ ਜਪਿ ਗੋਬਿੰਦੋ ਮੇਰੀ ਜਿੰਦੁੜੀਏ ਜਪਿ ਹਰਿ ਹਰਿ ਤ੍ਰਿਸ਼ਨਾ
ਜਾਏ ਰਾਮ ॥ ਜਿਸੁ ਦਇਆ ਕਰੇ ਮੇਰਾ ਪਾਰਬ੍ਰਹਮੁ ਮੇਰੀ ਜਿੰਦੁੜੀਏ ਤਿਸੁ
ਮਨਿ ਨਾਮੁ ਵਸਾਏ ਰਾਮ ॥ ਜਿਸੁ ਭੇਟੇ ਪੂਰਾ ਸਤਿਗੁਰੁ ਮੇਰੀ ਜਿੰਦੁੜੀਏ ਸੋ
ਹਰਿ ਧਨੁ ਨਿਧਿ ਪਾਏ ਰਾਮ ॥ ਵਡਭਾਗੀ ਸੰਗਤਿ ਮਿਲੈ ਮੇਰੀ ਜਿੰਦੁੜੀਏ
ਨਾਨਕ ਹਰਿਗੁਣ ਗਾਏ ਰਾਮ ॥ ੩ ॥ [ਪੰਨਾ ੫੪੯]

ਪਦ ਅਰਥ:—ਰਸਨਾ—ਜੀਭ । ਗੋਬਿੰਦੋ—ਗੋਬਿੰਦੁ । ਤ੍ਰਿਸ਼ਨਾ—ਮਾਇਆ ਦੀ ਤ੍ਰੇਹ ।
ਮਨਿ—ਮਨ ਵਿਚ । ਭੇਟੇ—ਮਿਲਦਾ ਹੈ । ਨਿਧਿ—ਖਜ਼ਾਨਾ । ਪਾਏ—ਲੱਭ ਲੈਂਦਾ ਹੈ । ੩ ।

ਅਰਥ:—ਹੇ ਮੇਰੀ ਸੋਹਣੀ ਜਿੰਦੇ ! (ਆਖ—) ਹੇ ਮੇਰੀ ਜੀਭ ! ਪਰਮਾਤਮਾ ਦਾ
ਨਾਮ ਜਪਿਆ ਕਰ, ਹਰਿ-ਨਾਮ ਜਪ ਜਪ ਕੇ ਮਾਇਆ ਦਾ ਲਾਲਚ ਦੂਰ ਹੋ ਜਾਂਦਾ ਹੈ ।
ਹੇ ਮੇਰੀ ਸੋਹਣੀ ਜਿੰਦੇ ! ਜਿਸ ਮਨੁੱਖ ਉੱਤੇ ਪਰਮਾਤਮਾ ਕਿਰਪਾ ਕਰਦਾ ਹੈ, ਉਸ ਦੇ ਮਨ
ਵਿਚ ਆਪਣਾ ਨਾਮ ਵਸਾ ਦੇਂਦਾ ਹੈ, ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ
ਪ੍ਰਭੂ ਦਾ ਨਾਮ-ਧਨ ਨਾਮ-ਖਜ਼ਾਨਾ ਲੱਭ ਲੈਂਦਾ ਹੈ । ਹੇ ਨਾਨਕ ! (ਆਖ—) ਹੇ ਮੇਰੀ

ਸੋਹਣੀ ਜਿੰਦੇ ! ਜਿਸ ਮਨੁੱਖ ਨੂੰ ਵਡੇ ਭਾਗਾਂ ਨਾਲ ਗੁਰੂ ਦੀ ਸੰਗਤਿ ਪ੍ਰਾਪਤ ਹੁੰਦੀ ਹੈ ਉਹ (ਸਦਾ) ਪਰਮਾਤਮਾ ਦੀ ਸਿਫਤ ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ । ੩ ।

ਬਾਨ ਬਨੰਤਰਿ ਰਵਿ ਰਹਿਆ ਮੇਰੀ ਜਿੰਦੁੜੀਏ ਪਾਰਬ੍ਰਹਮ ਪ੍ਰਭੁ ਦਾਤਾ ਰਾਮ ॥ ਤਾ ਕਾ ਅੰਤੁ ਨ ਪਾਈਐ ਮੇਰੀ ਜਿੰਦੁੜੀਏ ਪੂਰਨ ਪੁਰਖੁ ਬਿਧਾਤਾ ਰਾਮ ॥ ਸਰਬ ਜੀਆ ਪ੍ਰਤਿਪਾਲਦਾ ਮੇਰੀ ਜਿੰਦੁੜੀਏ ਜਿਉ ਬਾਲਕ ਪਿਤ ਮਾਤਾ ਰਾਮ ॥ ਸਹਜ ਸਿਆਣਪ ਨਹ ਮਿਲੈ ਮੇਰੀ ਜਿੰਦੁੜੀਏ ਜਨ ਨਾਨਕ ਗੁਰਮੁਖਿ ਜਾਤਾ ਰਾਮ ॥੪॥੬॥ਛਕਾ ੧॥ [ਪੰਨਾ ੫੪੧]

ਪਦ ਅਰਥ:—ਬਾਨ ਬਨੰਤਰਿ—ਬਾਨ ਬਾਨ ਅੰਤਰਿ, ਹਰੇਕ ਥਾਂ ਵਿਚ। ਬਿਧਾਤਾ—ਸਿਰਜਣਹਾਰ, ਪੈਦਾ ਕਰਨ ਵਾਲਾ । ਸਹਜ—ਹਜ਼ਾਰਾਂ । ਗੁਰਮੁਖਿ—ਗੁਰੂ ਦੀ ਸਰਨ ਪਿਆਂ । ਜਾਤਾ—ਸਾਂਝ ਪੈਂਦੀ ਹੈ । ੪ ।

ਅਰਥ:—ਹੇ ਮੇਰੀ ਸੋਹਣੀ ਜਿੰਦੇ ! ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਪ੍ਰਭੂ ਪਰਮਾਤਮਾ ਹਰੇਕ ਥਾਂ ਵਿਚ ਵੱਸ ਰਿਹਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪਾਇਆ ਜਾ ਸਕਦਾ, ਉਹ ਸਿਰਜਣਹਾਰ ਕਰਤਾਰ ਸਭ ਘਟਾਂ ਵਿਚ ਵਿਆਪਕ ਹੈ । ਜਿਵੇਂ ਮਾਪੇ ਆਪਣੇ ਬੱਚਿਆਂ ਨੂੰ ਪਾਲਦੇ ਹਨ, ਤਿਵੇਂ ਪਰਮਾਤਮਾ ਸਾਰੇ ਜੀਵਾਂ ਨੂੰ ਪਾਲਦਾ ਹੈ । ਹੇ ਦਾਸ ਨਾਨਕ ! (ਆਖ—) ਹੇ ਮੇਰੀ ਸੋਹਣੀ ਜਿੰਦੇ ! ਹਜ਼ਾਰਾਂ ਚਤੁਰਾਈਆਂ ਨਾਲ ਉਹ ਪਰਮਾਤਮਾ ਨਹੀਂ ਮਿਲ ਸਕਦਾ, ਗੁਰੂ ਦੀ ਸਰਨ ਪਿਆਂ ਉਸ ਨਾਲ ਭ੍ਰਿਖੀ ਸਾਂਝ ਪੈ ਜਾਂਦੀ ਹੈ । ੪ । ੬ । ਛਕਾ ੧ ।

ਬਿਹਾਗੜਾ ਮਹਲਾ ੫ ਛੰਡ ਘਰੁ ੧

੧ ਓ ਸਤਿਗੁਰਪ੍ਰਸਾਦਿ ॥ ਹਰਿ ਕਾ ਏਕੁ ਅਓਭਉ ਦੇਖਿਆ ਮੇਰੇ ਲਾਲ ਜੀਉ ਜੋ ਕਰੇਸੁ ਧਰਮ ਨਿਆਏ ਰਾਮ ॥ ਹਰਿ ਰੰਗੁ ਅਖਾੜਾ ਪਾਇਓਨੁ ਮੇਰੇ ਲਾਲ ਜੀਉ ਆਵਣੁ ਜਾਣੁ ਸਬਾਏ ਰਾਮ ॥ ਆਵਣੁ ਤ ਜਾਣਾ ਤਿਨਹਿ ਕੀਆ ਜਿਨਿ ਮੇਦਨਿ ਸਿਰਜੀਆ ॥ ਇਕਨਾ ਮੇਲਿ ਸਤਿਗੁਰੁ ਮਹਲਿ ਬੁਲਾਏ ਇਕਿ ਭਰਮਿ ਭੂਲੇ ਫਿਰਦਿਆ ॥ ਅੰਤੁ ਤੇਰਾ ਤੂੰਹੈ ਜਾਣਹਿ ਤੂੰ ਸਭ ਮਹਿ ਰਹਿਆ ਸਮਾਏ ॥ ਸਚੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਵਰਤੈ ਧਰਮ ਨਿਆਏ ॥ ੧ ॥ [ਪੰਨਾ ੫੪੧]

ਪਦ ਅਰਥ:—ਅਓਭਉ—ਅਚਰਜ ਤਮਾਸ਼ਾ । ਲਾਲ—ਹੇ ਪਿਆਰੇ ! ਧਰਮ ਨਿਆਏ—ਧਰਮ ਨਿਆਇ, ਧਰਮ ਅਤੇ ਨਿਆਉ ਅਨੁਸਾਰ । ਰੰਗੁ—ਰੰਗ-ਰੂਮੀ ਜਿਥੇ ਨਟ ਆ ਕੇ ਆਪਣਾ ਖੇਲ ਵਿਖਾਂਦੇ ਹਨ । ਅਖਾੜਾ—ਪਿੜ । ਪਾਇਓਨੁ—ਉਸ ਨੇ ਬਣਾ

ਦਿੱਤਾ ਹੈ । ਆਵਣੁ ਜਾਣੁ-ਜੰਮਣਾ ਤੇ ਮਰਨਾ । ਸਬਾਇ-ਸਾਰੇ ਜੀਵਾਂ ਨੂੰ । ਤਿਨਹਿ-
ਉਸ (ਪਰਮਾਤਮਾ) ਨੇ ਹੀ । ਜਿਨਿ-ਜਿਸ ਨੇ ; ਮੇਦਨਿ-ਧਰਤੀ, ਸ੍ਰਿਸਟੀ । ਸਿਰਜੀਆ
-ਪੈਦਾ ਕੀਤੀ ਹੈ । ਮੇਲਿ-ਮਿਲਾ ਕੇ । ਮਹਲਿ-ਮਹਲ ਵਿਚ, ਹਜ਼ੂਰੀ ਵਿਚ । ਇਕਿ-
[ਲਫੜ 'ਇਕ' ਤੋਂ ਬਹੁ ਵਚਨ] । ਭਰਮਿ-ਭਟਕਣਾ ਵਿਚ ਪੈ ਕੇ । ਤੂੰ ਹੈ-ਤੂੰ ਹੀ ।
ਸਚੁ-ਅਟੱਲ ਨਿਯਮ । ਵਰਤੈ-ਕਾਰ-ਵਿਹਾਰ ਚਲਾਂਦਾ ਹੈ । ੧ ।

ਅਰਥ - ਹੇ ਮੇਰੇ ਪਿਆਰੇ ! ਮੈਂ ਪਰਮਾਤਮਾ ਦਾ ਇਕ ਅਚਰਜ ਤਮਾਸ਼ਾ
ਵੇਖਿਆ ਹੈ ਕਿ ਉਹ ਜੋ ਕੁਝ ਕਰਦਾ ਹੈ ਧਰਮ ਅਨੁਸਾਰ ਕਰਦਾ ਹੈ, ਨਿਆਂ ਅਨੁਸਾਰ
ਕਰਦਾ ਹੈ । ਹੇ ਮੇਰੇ ਪਿਆਰੇ ! (ਇਹ ਜਗਤ) ਉਸ ਪਰਮਾਤਮਾ ਨੇ ਇਕ ਪਿੜ ਬਣਾ
ਦਿੱਤਾ ਹੈ ਇਕ ਰੰਗ-ਭੂਮੀ ਰਚ ਦਿੱਤੀ ਹੈ ਜਿਸ ਵਿਚ ਸਾਰੇ (ਨਟਾਂ ਲਈ, ਪਹਿਲਵਾਨਾਂ
ਲਈ) ਜੰਮਣਾ ਮਰਨਾ (ਭੀ ਨਿਯਤ ਕਰ ਦਿੱਤਾ ਹੈ) । (ਜਗਤ ਵਿਚ ਜੀਵਾਂ ਦਾ) ਜੰਮਣਾ
ਮਰਨਾ ਉਸੇ ਪਰਮਾਤਮਾ ਨੇ ਬਣਾਇਆ ਹੈ ਜਿਸ ਨੇ ਇਹ ਜਗਤ ਪੈਦਾ ਕੀਤਾ ਹੈ ।
ਕਈ ਜੀਵਾਂ ਨੂੰ ਗੁਰੂ ਮਿਲਾ ਕੇ ਪ੍ਰਭੂ ਆਪਣੀ ਹਜ਼ੂਰੀ ਵਿਚ ਟਿਕਾ ਲੈਂਦਾ ਹੈ, ਤੇ, ਕਈ
ਜੀਵ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਫਿਰਦੇ ਹਨ ।

ਹੇ ਪ੍ਰਭੂ ! ਆਪਣੇ (ਗੁਣਾਂ ਦਾ) ਅੰਤ ਤੂੰ ਆਪ ਹੀ ਜਾਣਦਾ ਹੈਂ, ਤੂੰ ਸਾਰੀ ਸ੍ਰਿਸਟੀ
ਵਿਚ ਵਿਆਪਕ ਹੈਂ । ਹੇ ਸੰਤ ਜਨੋ ! ਸੁਣੋ, ਨਾਨਕ ਇਕ ਅਟੱਲ ਨਿਯਮ ਦੱਸਦਾ ਹੈ
(ਕਿ) ਪਰਮਾਤਮਾ ਧਰਮ ਅਨੁਸਾਰ ਨਿਆਂ ਅਨੁਸਾਰ ਦੁਨੀਆ ਦੀ ਕਾਰ ਚਲਾ ਰਿਹਾ
ਹੈ । ੧ ।

ਆਵਹੁ ਮਿਲਹੁ ਸਹੇਲੀਹੋ ਮੇਰੇ ਲਾਲ ਜੀਉ ਹਰਿ ਹਰਿ ਨਾਮੁ
ਅਰਾਧੇ ਰਾਮ ॥ ਕਰਿ ਸੇਵਹੁ ਪੂਰਾ ਸਤਿਗੁਰੁ ਮੇਰੇ ਲਾਲ ਜੀਉ ਜਮ ਕਾ
ਮਾਰਗੁ ਸਾਧੇ ਰਾਮ ॥ ਮਾਰਗੁ ਬਿਖੜਾ ਸਾਧਿ ਗੁਰਮੁਖਿ ਹਰਿ ਦਰਗਹ
ਸੋਭਾ ਪਾਈਐ ॥ ਜਿਨ ਕਉ ਬਿਧਾਤੇ ਧੁਰਹੁ ਲਿਖਿਆ ਤਿਨ੍ਹਾ ਰੈਣਿ ਦਿਨੁ
ਲਿਵ ਲਾਈਐ ॥ ਹਉਮੈ ਮਮਤਾ ਮੋਹੁ ਛੁਟਾ ਜਾ ਸੰਗਿ ਮਿਲਿਆ ਸਾਧੇ ॥
ਜਨੁ ਕਹੈ ਨਾਨਕੁ ਮੁਕਤੁ ਹੋਆ ਹਰਿਹਰਿ ਨਾਮੁ ਅਰਾਧੇ ॥ ੨ ॥ [੫੪੨]

ਪਦ ਅਰਥ :- ਅਰਾਧੇ-ਆਰਾਧਦਾ ਹੈ। ਕਰਿ ਪੂਰਾ-ਅਭੁੱਲ ਮੰਨ ਕੇ । ਮਾਰਗੁ-
ਰਸਤਾ । ਸਾਧੇ-ਸਾਧਦਾ ਹੈ, ਚੰਗਾ ਬਣਾ ਲੈਂਦਾ ਹੈ । ਬਿਖੜਾ-ਔਖਾ । ਸਾਧਿ-ਸਾਧ
ਕੇ । ਗੁਰਮੁਖਿ-ਗੁਰੂ ਦੀ ਰਾਹੀਂ । ਪਾਈਐ-ਪ੍ਰਾਪਤ ਕਰ ਲਈਦੀ ਹੈ । ਬਿਧਾਤੈ-
ਕਰਤਾਰ ਨੇ । ਧੁਰਹੁ-ਆਪਣੀ ਹਜ਼ੂਰੀ ਤੋਂ । ਰੈਣਿ-ਰਾਤ । ਲਿਵ-ਲਗਨ । ਸੰਗਿ
ਸਾਧੇ-ਸਾਧੂ-ਗੁਰੂ ਦੀ ਸੰਗਤਿ ਵਿਚ । ਮੁਕਤੁ-ਵਿਕ ਰਾਂ ਤੋਂ ਆੜਾਦ । ਅਰਾਧੇ-
ਅਰਾਧਿ, ਆਰਾਧ ਕੇ । ੨ ।

ਅਰਥ :-ਹੇ ਮੇਰੇ ਪਿਆਰੇ ! (ਆਖ-) ਹੇ ਸੰਤ-ਜਨ ਸਹੇਲੀਹੋ ! ਆਓ, ਰਲ ਕੇ ਸੰਤ-ਸੰਗ ਵਿਚ ਬੈਠੋ, (ਜੇਹੜਾ ਮਨੁੱਖ ਸਤਸੰਗੀਆਂ ਵਿਚ ਮਿਲ ਕੇ ਬੈਠਦਾ ਹੈ ਉਹ) ਪਰਮਾਤਮਾ ਦਾ ਨਾਮ ਸਦਾ ਸਿਮਰਦਾ ਹੈ । ਹੇ ਮੇਰੇ ਪਿਆਰੇ ! ਗੁਰੂ ਨੂੰ ਅਭੁੱਲ ਮੰਨ ਕੇ ਗੁਰੂ ਦੀ ਸਰਨ ਪਵੋ (ਜੇਹੜਾ ਇਸ ਤਰ੍ਹਾਂ ਗੁਰੂ ਦੀ ਸਰਨ ਪੈਂਦਾ ਹੈ ਉਹ) ਜਮ ਦੇ ਰਸਤੇ ਨੂੰ (ਆਤਮਕ ਮੌਤ ਲਿਆਉਣ ਵਾਲੇ ਜੀਵਨ-ਰਾਹ ਨੂੰ) ਚੰਗਾ ਬਣਾ ਲੈਂਦਾ ਹੈ । ਗੁਰੂ ਦੀ ਸਰਨ ਪੈ ਕੇ ਔਖੇ ਜੀਵਨ-ਰਾਹ ਨੂੰ ਸੋਹਣਾ ਬਣਾ ਕੇ ਪਰਮਾਤਮਾ ਦੀ ਹਰੂਰੀ ਵਿਚ ਸੋਭਾ ਖੱਟ ਸਕੀਦੀ ਹੈ । (ਪਰ) ਜਿਨ੍ਹਾਂ ਮਨੁੱਖਾਂ ਦੇ ਮੱਥੇ ਤੇ ਆਪਣੀ ਹਰੂਰੀ ਤੋਂ ਕਰਤਾਰ ਨੇ (ਭਗਤੀ ਦਾ ਲੇਖ) ਲਿਖ ਦਿੱਤਾ ਹੈ, ਉਹਨਾਂ ਮਨੁੱਖਾਂ ਦੀ ਸੁਰਤਿ ਦਿਨ ਰਾਤ (ਪ੍ਰਭੂ-ਚਰਨਾਂ ਵਿਚ) ਲਗੀ ਰਹਿੰਦੀ ਹੈ । ਜਦੋਂ ਮਨੁੱਖ ਗੁਰੂ ਦੀ ਸੰਗਤਿ ਵਿਚ ਮਿਲਦਾ ਹੈ ਤਦੋਂ ਉਸ ਦੇ ਅੰਦਰੋਂ ਹਉਮੈ ਮਮਤਾ (ਅਪਣੱਤ) ਦੂਰ ਹੋ ਜਾਂਦੀ ਹੈ, ਮੋਹ ਮੁੱਕ ਜਾਂਦਾ ਹੈ । ਦਾਸ ਨਾਨਕ ਆਖਦਾ ਹੈ ਕਿ ਸਦਾ ਪਰਮਾਤਮਾ ਦਾ ਨਾਮ ਸਿਮਰ ਕੇ ਮਨੁੱਖ (ਹਉਮੈ ਮਮਤਾ ਮੋਹ ਆਦਿਕ ਦੇ ਪ੍ਰਭਾਵ ਤੋਂ) ਸੁਤੰਤਰ ਹੋ ਜਾਂਦਾ ਹੈ । ੨ ।

ਕਰ ਜੋੜਿਹੁ ਸੰਤ ਇਕਤ੍ਰ ਹੋਇ ਮੇਰੇ ਲਾਲ ਜੀਉ ਅਬਿਨਾਸੀ ਪੁਰਖ ਪੂਜੇਹਾ ਰਾਮ ॥ ਬਹੁ ਬਿਧਿ ਪੂਜਾ ਖੋਜੀਆ ਮੇਰੇ ਲਾਲ ਜੀਉ ਇਹੁ ਮਨੁ ਤਨੁ ਸਭੁ ਅਰਪੇਹਾ ਰਾਮ ॥ ਮਨੁ ਤਨੁ ਧਨੁ ਸਭੁ ਪ੍ਰਭੁ ਕੇਰਾ ਕਿਆ ਕੈ ਪੂਜ ਚੜਾਵਏ ॥ ਜਿਸੁ ਹੋਇ ਕ੍ਰਿਪਾਲੁ ਦਇਆਲੁ ਸੁਆਮੀ ਸੇ ਪ੍ਰਭ ਅੰਕਿ ਸਮਾਵਏ ॥ ਭਾਗੁ ਮਸਤਕਿ ਹੋਇ ਜਿਸ ਕੈ ਤਿਸੁ ਗੁਰ ਨਾਲਿ ਸਨੇਹਾ ॥ ਜਨੁ ਕਹੈ ਨਾਨਕੁ ਮਿਲਿ ਸਾਧ ਸੰਗਤਿ ਹਰਿ ਹਰਿ ਨਾਮੁ ਪੂਜੇਹਾ ॥੩॥

[ਪੰਨਾ ੫੪੨]

ਪਦ ਅਰਥ :-ਕਰ-ਹੱਥ [ਬਹੁ ਵਚਨ] । ਹੋਇ-ਹੋ ਕੇ । ਪੁਰਖ-ਸਰਬ-ਵਿਆਪਕ । ਬਹੁ ਬਿਧਿ-ਕਈ ਕਿਸਮਾਂ ਦੀਆਂ । ਖੋਜੀਆ-ਖੋਜੀਆਂ, ਮੈਂ ਭਾਲ ਵੇਖੀਆਂ ਹਨ । ਅਰਪੇਹਾ-ਭੇਟਾ ਕਰੀਏ । ਕੇਰਾ-ਦਾ । ਕੇ-ਕੋਈ ਮਨੁੱਖ । ਕਿਆ ਪੂਜ-ਕੇਹੜੀ ਸ਼ੈ ਭੇਟਾ ਵਜੋਂ । ਅੰਕਿ-ਅੰਕ ਵਿਚ, ਗੋਦ ਵਿਚ । ਸਮਾਏ-ਲੀਨ ਹੋ ਜਾਂਦਾ ਹੈ । ਮਸਤਕਿ-ਮੱਥੇ ਉੱਤੇ । ਸਨੇਹਾ-ਪਿਆਰ । ਮਿਲਿ-ਮਿਲ ਕੇ । ਪੂਜੇਹਾ-ਪੂਜੀਏ । ੩ ।

ਅਰਥ :-ਹੇ ਮੇਰੇ ਪਿਆਰੇ ! (ਆਖ-) ਹੇ ਸੰਤ ਜਨੋਂ ! (ਸਾਧ ਸੰਗਤਿ ਵਿਚ) ਇਕੱਠੇ ਹੋ ਕੇ ਪਰਮਾਤਮਾ ਅੱਗੇ ਦੋਵੇਂ ਹਥ ਜੋੜਿਆ ਕਰੋ, ਤੇ, ਉਸ ਨਾਸ-ਰਹਿਤ ਸਰਬ ਵਿਆਪਕ ਪਰਮਾਤਮਾ ਦੀ ਭਗਤੀ ਕਰਿਆ ਕਰੋ । ਹੇ ਮੇਰੇ ਪਿਆਰੇ ! ਮੈਂ ਹੋਰ ਕਈ ਕਿਸਮਾਂ ਦੀ ਪੂਜਾ-ਭੇਟਾ ਭਾਲ ਵੇਖੀ ਹੈ (ਪਰ ਸਭ ਤੋਂ ਸ਼੍ਰੇਸ਼ਟ ਪੂਜਾ ਇਹ ਹੈ ਕਿ) ਆਪਣਾ ਇਹ ਮਨ ਇਹ ਸਰੀਰ ਸਭ ਭੇਟਾ ਕਰ ਦੇਣਾ ਚਾਹੀਦਾ ਹੈ । (ਵਿਰ ਭੀ, ਮਾਣ

ਕਾਹਦਾ ?) ਇਹ ਮਨ, ਇਹ ਸਰੀਰ, ਇਹ ਧਨ ਸਭ ਪਰਮਾਤਮਾ ਦਾ ਦਿੱਤਾ ਹੋਇਆ ਹੈ, (ਸੋ,) ਕੋਈ ਮਨੁੱਖ (ਆਪਣੀ ਮਲਕੀਅਤ ਦੀ) ਕੋਹੜੀ ਚੀਜ਼ ਭੇਟਾ ਕਰ ਸਕਦਾ ਹੈ ? ਜਿਸ ਮਨੁੱਖ ਉੱਤੇ ਪ੍ਰਭੂ-ਮਾਲਕ ਕਿਰਪਾਲ ਹੁੰਦਾ ਹੈ ਦਇਆਵਾਨ ਹੁੰਦਾ ਹੈ ਉਹ ਉਸ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ (ਬੱਸ ! ਇਹੀ ਹੈ ਭੇਟਾ ਤੇ ਪੂਜਾ) । ਜਿਸ ਮਨੁੱਖ ਦੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ, ਉਸ ਦਾ ਆਪਣੇ ਗੁਰੂ ਨਾਲ ਪਿਆਰ ਬਣ ਜਾਂਦਾ ਹੈ । ਦਾਸ ਨਾਨਕ ਆਖਦਾ ਹੈ—(ਹੇ ਸੰਤ ਜਨੋ !) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ । ੩ ।

ਦਹਦਿਸ ਖੋਜਤ ਹਮ ਫਿਰੇ ਮੇਰੇ ਲਾਲ ਜੀਉ ਹਰਿ ਪਾਇਅੜਾ ਘਰਿ ਆਏ ਰਾਮ ॥ ਹਰਿ ਮੰਦਰੁ ਹਰਿ ਜੀਉ ਸਾਜਿਆ ਮੇਰੇ ਲਾਲ ਜੀਉ ਹਰਿ ਤਿਸੁ ਮਹਿ ਰਹਿਆ ਸਮਾਏ ਰਾਮ ॥ ਸਰਬੇ ਸਮਾਣਾ ਆਪਿ ਸੁਆਮੀ ਗੁਰਮੁਖਿ ਪਰਗਟੁ ਹੋਇਆ ॥ ਮਿਟਿਆ ਅਧੋਰਾ ਦੁਖੁ ਨਾਠਾ ਅਮਿਉ ਹਰਿ ਰਸੁ ਚੋਇਆ ॥ ਜਹਾ ਦੇਖਾ ਤਹਾ ਸੁਆਮੀ ਪਾਰਬ੍ਰਹਮੁ ਸਭ ਠਾਏ ॥ ਜਨੁ ਕਹੈ ਨਾਨਕੁ ਸਤਿਗੁਰਿ ਮਿਲਾਇਆ ਹਰਿ ਪਾਇਅੜਾਘਰਿ ਆਏ ॥੪॥੧॥

[ਪੰਨਾ ੫੪੨]

ਪਦ ਅਰਥ :—ਦਹਦਿਸ—ਦਸੀਂ ਪਾਸੀਂ । ਪਾਇਅੜਾ—ਲੱਭ ਲਿਆ । ਘਰਿ—ਹਿਰਦੇ-ਘਰ ਵਿਚ । ਆਏ—ਆਇ, ਆ ਕੇ । ਹਰਿ ਮੰਦਰੁ—ਹਰੀ ਨੇ ਆਪਣੇ ਰਹਿਣ ਲਈ ਘਰ । ਸਰਬੇ—ਸਭ ਜੀਵਾਂ ਵਿਚ । ਗੁਰਮੁਖਿ—ਗੁਰੂ ਦੀ ਰਾਹੀਂ । ਅਧੋਰਾ—ਹਨੇਰਾ । ਨਾਠਾ—ਨੱਠ ਗਿਆ । ਅਮਿਉ—ਅੰਮ੍ਰਿਤ, ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਠਾਏ—ਠਾਈਂ, ਥਾਈਂ । ਸਤਿਗੁਰਿ—ਗੁਰੂ ਨੇ । ੪ ।

ਅਰਥ :—ਹੇ ਮੇਰੇ ਪਿਆਰੇ ! (ਪਰਮਾਤਮਾ ਨੂੰ ਲੱਭਣ ਵਾਸਤੇ) ਅਸੀਂ ਦਸੀਂ ਪਾਸੀਂ ਭਾਲ ਕਰਦੇ ਫਿਰੇ, ਪਰ ਉਸ ਪਰਮਾਤਮਾ ਨੂੰ ਹੁਣ ਹਿਰਦੇ-ਘਰ ਵਿਚ ਹੀ ਆ ਕੇ ਲੱਭ ਲਿਆ ਹੈ । ਹੇ ਮੇਰੇ ਪਿਆਰੇ ! (ਇਸ ਮਨੁੱਖਾ ਸਰੀਰ ਨੂੰ) ਪਰਮਾਤਮਾ ਨੇ ਆਪਣੇ ਰਹਿਣ ਲਈ ਘਰ ਬਣਾਇਆ ਹੋਇਆ ਹੈ, ਪਰਮਾਤਮਾ ਇਸ (ਸਰੀਰ-ਘਰ) ਵਿਚ ਟਿਕਿਆ ਰਹਿੰਦਾ ਹੈ । ਮਾਲਕ-ਪ੍ਰਭੂ ਆਪ ਹੀ ਸਾਰੇ ਜੀਵਾਂ ਵਿਚ ਵਿਆਪਕ ਹੋ ਰਿਹਾ ਹੈ, ਪਰ ਉਸ ਦੀ ਇਸ ਹੋਂਦ ਦਾ ਪਰਕਾਸ਼ ਗੁਰੂ ਦੀ ਸਰਨ ਪਿਆਂ ਹੀ ਹੁੰਦਾ ਹੈ । (ਗੁਰੂ ਜਿਸ ਮਨੁੱਖ ਦੇ ਮੂੰਹ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਨਾਮ-ਰਸ ਚੋ ਦਿੰਦਾ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਦਾ) ਹਨੇਰਾ ਮਿਟ ਜਾਂਦਾ ਹੈ, ਉਸ ਦਾ ਸਾਰਾ ਦੁੱਖ ਦੂਰ ਹੋ ਜਾਂਦਾ ਹੈ । (ਗੁਰੂ ਦੀ ਕਿਰਪਾ ਨਾਲ ਹੁਣ) ਮੈਂ ਜਿੱਧਰ ਵੇਖਦਾ ਹਾਂ ਉਧਰ ਹੀ ਮੈਨੂੰ ਮਾਲਕ ਪਰਮਾਤਮਾ ਸਭ ਥਾਈਂ ਵੱਸਦਾ ਦਿੱਸਦਾ ਹੈ । ਦਾਸ ਨਾਨਕ ਆਖਦਾ

ਹੇ-ਗੁਰੂ ਨੇ ਮੈਨੂੰ ਪਰਮਾਤਮਾ ਮਿਲਾ ਦਿੱਤਾ ਹੈ, ਮੈਂ ਪਰਮਾਤਮਾ ਨੂੰ ਆਪਣੇ ਹਿਰਦੇ-ਘਰ ਵਿਚ ਆ ਕੇ ਲੱਭ ਲਿਆ ਹੈ। ੪। ੧।

ਰਾਗੁ ਬਿਹਾਗੜਾ ਮਹਲਾ ੫ ॥ ਅਤਿ ਪ੍ਰੀਤਮ ਮਨ ਮੋਹਨਾ ਘਟ ਸੋਹਨਾ ਪ੍ਰਾਨ ਅਧਾਰਾ ਰਾਮ ॥ ਸੁੰਦਰ ਸੋਭਾ ਲਾਲ ਗੋਪਾਲ ਦਇਆਲ ਕੀ ਅਪਰ ਅਧਾਰਾ ਰਾਮ ॥ ਗੋਪਾਲ ਦਇਆਲ ਗੋਬਿੰਦ ਲਾਲਨ ਮਿਲਹੁ ਕੰਤ ਨਿਮਾਣੀਆ ॥ ਨੈਨ ਤਰਸਨ ਦਰਸ ਪਰਸਨ ਨਹ ਨੀਦ ਰੈਣਿ ਵਿਹਾਣੀਆ ॥

ਗਿਆਨ ਅੰਜਨ ਨਾਮ ਬਿੰਜਨ ਭਏ ਸਗਲ ਸੀਗਾਰਾ ॥ ਨਾਨਕੁ ਪਇਅੰਪੈ ਸੰਤ ਜੰਪੈ ਮੇਲਿ ਕੰਤੁ ਹਮਾਰਾ ॥੧॥ [ਪੰਨਾ ੫੪੨]

ਪਦ ਅਰਥ :- ਅਤਿ ਪ੍ਰੀਤਮ-ਬਹੁਤ ਪਿਆਰਾ ਲੱਗਣ ਵਾਲਾ। ਮੋਹਨਾ-ਮੋਹ ਲੈਣ ਵਾਲਾ। ਘਟ ਸੋਹਨਾ-ਹਰੇਕ ਘਟ ਵਿਚ ਸੋਭ ਰਿਹਾ। ਪ੍ਰਾਨ ਅਧਾਰਾ-ਜਿੰਦ ਦਾ ਆਸਰਾ। ਅਪਰ ਆਪਾ-ਪਰੇ ਤੋਂ ਪਰੇ, ਬੇਅੰਤ। ਲਾਲਨ-ਹੇ ਲਾਲ ! ਕੰਤ-ਹੇ ਕੰਤ ! ਨੈਨ-ਅੱਖਾਂ। ਦਰਸ ਪਰਸਨ-ਦਰਸਨ ਦੀ ਛੂਹ ਪ੍ਰਾਪਤ ਕਰਨ ਲਈ। ਰੈਣਿ-ਰਾਤ। ਵਿਹਾਣੀਆ-ਗੁਬਰ ਜਾਂਦੀ ਹੈ। ਅੰਜਨ-ਸੁਰਮਾ। ਬਿੰਜਨ-ਭੋਜਨ। ਸੀਗਾਰਾ-ਸਿੰਗਾਰ। ਪਇਅੰਪੈ-ਚਰਨੀਂ ਪੈਂਦਾ ਹੈ। ਜੰਪੈ-ਬੇਨਤੀ ਕਰਦਾ ਹੈ। ਕੰਤੁ-ਖਸਮ [ਲਫਜ਼ 'ਕੰਤ' ਅਤੇ 'ਕੰਤੁ' ਵਿਚ ਫਰਕ ਵੇਖੋ]। ੧।

ਅਰਥ :- (ਹੇ ਭਾਈ !) ਪਰਮਾਤਮਾ ਬਹੁਤ ਹੀ ਪਿਆਰਾ ਲੱਗਣ ਵਾਲਾ ਹੈ, ਸਭ ਦੇ ਮਨ ਨੂੰ ਮੋਹ ਲੈਣ ਵਾਲਾ ਹੈ, ਸਭ ਸਰੀਰਾਂ ਵਿਚ ਸੋਭ ਰਿਹਾ ਹੈ, ਸਭ ਦੇ ਜੀਵਨ ਦਾ ਸਹਾਰਾ ਹੈ। ਉਸ ਦਇਆ ਦੇ ਘਰ ਗੋਪਾਲ ਪਿਆਰੇ ਦੀ ਸੋਹਣੀ ਸੋਭਾ (ਪਸਰ ਰਹੀ) ਹੈ, ਬੜੀ ਬੇਅੰਤ ਸੋਭਾ ਹੈ।

ਹੇ ਦਿਆਲ ਗੋਬਿੰਦ ! ਹੇ ਗੋਪਾਲ ਹੇ ਪਿਆਰੇ ਕੰਤ ! ਮੈਨੂੰ ਨਿਮਾਣੀ ਨੂੰ ਮਿਲ। ਮੇਰੀਆਂ ਅੱਖਾਂ ਤੇਰੇ ਦਰਸਨ ਦੀ ਛੂਹ ਹਾਸਲ ਕਰਨ ਲਈ ਤਰਸਦੀਆਂ ਰਹਿੰਦੀਆਂ ਹਨ। ਮੇਰੀ ਜ਼ਿੰਦਗੀ ਦੀ ਰਾਤ ਲੰਘਦੀ ਜਾ ਰਹੀ ਹੈ, (ਪਰ ਮੈਨੂੰ ਤੇਰੇ ਮਿਲਾਪ ਤੋਂ ਪੈਦਾ ਹੋਣ ਵਾਲੀ) ਸ਼ਾਂਤੀ ਨਹੀਂ ਮਿਲ ਰਹੀ।

ਜਿਸ ਨੂੰ ਗੁਰੂ ਦੇ ਬਖਸ਼ਿ ਗਿਆਨ ਦਾ ਸੁਰਮਾ ਮਿਲ ਗਿਆ, ਜਿਸ ਨੂੰ (ਆਤਮਕ ਜੀਵਨ ਦਾ) ਭੋਜਨ ਹਰਿ-ਨਾਮ ਮਿਲ ਗਿਆ, ਉਸ ਦੇ ਸਾਰੇ (ਆਤਮਕ) ਸਿੰਗਾਰ ਸਫਲ ਹੋ ਗਏ। ਨਾਨਕ ਸੰਤ ਜਨਾਂ ਦੀ ਚਰਨੀਂ ਪੈਂਦਾ ਹੈ, ਸੰਤ ਜਨਾਂ ਅੱਗੇ ਅਰਜ਼ੋਈ ਕਰਦਾ ਹੈ, ਕਿ ਮੈਨੂੰ ਮੇਰਾ ਪੁਛੁ-ਪਤੀ ਮਿਲਾਵੇ। ੧।

ਲਾਖ ਉਲਾਹਨੇ ਮੋਹਿ ਹਰਿ ਜਬ ਲਗੁ ਨਹ ਮਿਲੈ ਰਾਮ ॥ ਮਿਲਨ ਕਉ ਕਰਉ ਉਪਾਵ ਕਿਛੁ ਹਮਾਰਾ ਨਹ ਚਲੈ ਰਾਮ ॥ ਚਲ ਚਿਤ ਬਿਤ ਅਨਿਤ

ਪ੍ਰਿਅ ਬਿਨੁ ਕਵਨ ਬਿਧੀ ਨਾ ਧੀਜੀਐ॥ ਖਾਨ ਪਾਨ ਸੀਗਾਰ ਬਿਰਥੇ ਹਰਿ
ਕੰਤ ਬਿਨੁ ਕਿਉ ਜੀਜੀਐ॥ ਆਸਾ ਪਿਆਸੀ ਰੈਨਿ ਦਿਨੀਅਰੁ ਰਹਿ ਨਾ
ਸਕੀਐ ਇਕੁ ਤਿਲੈ॥ ਨਾਨਕੁ ਪਾਇਅੰਪੈ ਸੰਤ ਦਾਸੀ ਤਉ ਪ੍ਰਸਾਦਿ ਮੇਰਾ
ਪਿਰੁ ਮਿਲੈ॥੨॥ [ਪੰਨਾ ੫੪੨]

ਪਦ ਅਰਥ :- ਉਲਾਹਨੈ-ਉਲਾਂਭੇ, ਗਿਲੁ। ਕਰਉ-ਕਰਉਂ, ਮੈਂ ਕਰਦੀ ਹਾਂ।
ਉਪਾਵ-ਕਈ ਹੀਲੇ, [ਲਫੜ 'ਉਪਾਉ' ਤਪਾਧ ਤੋਂ ਬਹੁ ਵਰਨ]। ਚਲ-ਚੰਚਲ।
ਬਿਤ-ਧਨ। ਅਨਿਤ-ਨਿੱਤ ਨਾਂਹ ਰਹਿਣ ਵਾਲਾ। ਕਵਨ ਬਿਧਿ-ਕਿਸੇ ਤਰ੍ਹਾਂ ਭੀ।
ਧੀਜੀਐ-ਧੀਰਜ ਆਉਂਦੀ। ਜੀਜੀਐ-ਜੀਵਿਆ ਜਾਏ। ਰੈਨਿ-ਰਾਤ। ਦਿਨੀਅਰੁ-
[ਦਿਨਕਰ-ਸੂਰਜ] ਸੂਰਜ, ਦਿਨ। ਇਕੁ ਤਿਲੈ-ਥੋੜ੍ਹਾ ਜਿਤਨਾ ਸਮਾ ਭੀ। ਸੰਤ-ਹੇ
ਸੰਤ! ਹੇ ਗੁਰੂ! ਤਉ ਪ੍ਰਸਾਦਿ-ਤੇਰੀ ਕਿਰਪਾ ਨਾਲ।੨।

ਅਰਥ :- ਜਦ ਤਕ ਪਰਮਾਤਮਾ ਨਹੀਂ ਮਿਲਦਾ, ਜਦ ਤਕ (ਮੇਰੀਆਂ ਭੁੱਲਾਂ ਦੇ)
ਮੈਨੂੰ ਲੱਖਾਂ ਉਲਾਂਭੇ ਮਿਲਦੇ ਰਹਿੰਦੇ ਹਨ। ਮੈਂ ਪਰਮਾਤਮਾ ਨੂੰ ਮਿਲਣ ਵਾਸਤੇ ਅਨੇਕਾਂ
ਹੀਲੇ ਕਰਦੀ ਹਾਂ, ਪਰ ਮੇਰੀ ਕੋਈ ਪੇਸ਼ ਨਹੀਂ ਜਾਂਦੀ। ਪਿਆਰੇ ਪ੍ਰਭੂ ਦੇ ਮਿਲਾਪ ਤੋਂ
ਬਿਨਾ ਕਿਸੇ ਤਰ੍ਹਾਂ ਭੀ ਮਨ ਨੂੰ ਧੀਰਜ ਨਹੀਂ ਆਉਂਦੀ, ਚਿੱਤ (ਧਨ ਦੀ ਖ਼ਾਤਰ) ਹਰ
ਵੇਲੇ ਨੱਠਾ ਫਿਰਦਾ ਹੈ; ਤੇ, ਧਨ ਭੀ ਸਦਾ ਨਾਲ ਨਹੀਂ ਨਿਭਦਾ। ਸਾਰੇ ਖਾਣ ਪੀਣ ਸਿੰਗਾਰ
ਪ੍ਰਭੂ-ਪਤੀ ਤੋਂ ਬਿਨਾ ਵਿਅਰਥ ਹਨ, ਪ੍ਰਭੂ-ਪਤੀ ਤੋਂ ਬਿਨਾ ਜੀਵਨ ਦਾ ਕੋਈ ਕਜ ਨਹੀਂ।
ਪ੍ਰਭੂ-ਪਤੀ ਤੋਂ ਬਿਨਾ (ਦੁਨੀਆ ਵਾਲੀਆਂ) ਆਸਾਂ (ਵਿਆਕੁਲ ਕਰੀ ਰੱਖਦੀਆਂ ਹਨ)
ਮਾਇਆ ਦੀ ਤ੍ਰਿਸ਼ਨਾ ਦਿਨ ਰਾਤ ਲੱਗੀ ਰਹਿੰਦੀ ਹੈ। ਰਤਾ ਜਿਤਨੇ ਸਮੇਂ ਲਈ ਭੀ ਜਿੰਦ
ਟਿਕਾਣੇ ਨਹੀਂ ਆਉਂਦੀ। ਨਾਨਕ ਬੇਨਤੀ ਕਰਦਾ ਹੈ-ਹੇ ਗੁਰੂ! ਮੈਂ (ਜੀਵ-ਇਸਤ੍ਰੀ)
ਤੇਰੀ ਦਾਸੀ ਆ ਬਣੀ ਹਾਂ, ਤੇਰੀ ਕਿਰਪਾ ਨਾਲ (ਹੀ) ਮੇਰਾ ਪ੍ਰਭੂ ਪਤੀ (ਮੈਨੂੰ) ਮਿਲ
ਸਕਦਾ ਹੈ।੨।

ਸੇਜ ਏਕ ਪ੍ਰਿਉ ਸੰਗਿ ਦਰਸੁ ਨ ਪਾਈਐ ਰਾਮ॥ ਅਵਗਨ ਮੋਹਿ ਅਨੇਕ
ਕਤ ਮਹਲਿ ਬੁਲਾਈਐ ਰਾਮ॥ ਨਿਰਗੁਨਿ ਨਿਮਾਣੀ ਅਨਾਥਿ ਬਿਨਵੈ ਮਿਲਹੁ
ਪ੍ਰਭੁ ਕਿਰਪਾਨਿਧੇ॥ ਭ੍ਰਮ ਭੀਤਿ ਖੋਈਐ ਸਹਜਿ ਸੋਈਐ ਪ੍ਰਭੁ ਪਲਕ ਪੇਖਤ
ਨਵਨਿਧੇ॥ ਗ੍ਰਿਹਿ ਲਾਲੁ ਆਵੈ ਮਹਲੁ ਪਾਵੈ ਮਿਲਿ ਸੰਗਿ ਮੰਗਲੁ ਗਾਈਐ॥
ਨਾਨਕੁ ਪਾਇਅੰਪੈ ਸੰਤ ਸਰਣੀ ਮੋਹਿ ਦਰਸੁ ਦਿਖਾਈਐ॥੩॥ [੫੪੩]

ਪਦ ਅਰਥ :- ਪ੍ਰਿਉ-ਪ੍ਰਭੂ-ਪਤੀ। ਸੰਗਿ-ਨਾਲ। ਦਰਸੁ-ਦਰਸਨ। ਮੋਹਿ-

ਮੇਰੇ, ਮੇਰੇ ਵਿਚ । ਕਤ-ਕਿਵੇਂ ? ਮਹਲਿ-ਮਹਲ ਵਿਚ, ਪ੍ਰਭੂ ਦੀ ਹਥੂਰੀ ਵਿਚ ।
ਨਿਰਗੁਨਿ-ਗੁਣ ਹੀਨ [ਇਸਤ੍ਰੀ ਲਿੰਗ] । ਅਨਾਥਿ-ਨਿਆਸਰੀ [ਇਸਤ੍ਰੀ ਲਿੰਗ] ।
ਬਿਨਵੈ-ਬੇਨਤੀ ਕਰਦੀ ਹੈ । ਪ੍ਰਭ-ਹੇ ਪ੍ਰਭੂ ! ਕਿਰਪਾ ਨਿਧੇ-ਹੇ ਕਿਰਪਾ ਦੇ ਖਜ਼ਾਨੇ !
ਭੀਤਿ-ਕੰਧ । ਖੋਈਐ-ਦੂਰ ਹੋ ਜਾਂਦੀ ਹੈ । ਸਹਜਿ-ਆਤਮਕ ਅਭੋਲਤਾ ਵਿਚ । ਨਵ
ਨਿਧੇ-ਹੇ ਨੌਂ ਖਜ਼ਾਨਿਆਂ ਦੇ ਮਾਲਕ ! ਗ੍ਰਿਹਿ-ਹਿਰਦੇ-ਘਰ ਵਿਚ । ਲਾਲੁ-ਪਿਆਰਾ
ਸੁੰਦਰ ਪ੍ਰਭੂ । ਮਹਲੁ-ਪ੍ਰਭੂ ਦੀ ਹਥੂਰੀ । ਮਿਲਿ-ਮਿਲ ਕੇ । ਸੰਗਿ-ਨਾਲ । ਮੰਗਲੁ-
ਖੁਸ਼ੀ ਦਾ ਗੀਤ । ਮੋਹਿ-ਮੈਨੂੰ । ੩।

ਅਰਥ :- (ਮੇਰੀ ਇਸ) ਇਕੋ ਹਿਰਦਾ-ਜੇਸ ਉਤੇ ਪ੍ਰਭੂ-ਪਤੀ (ਮੇਰੇ) ਨਾਲ
(ਵੱਸਦਾ) ਹੈ, ਪਰ ਮੈਨੂੰ ਦਰਸਨ ਪ੍ਰਾਪਤ ਨਹੀਂ ਹੁੰਦਾ। ਮੈਨੂੰ ਪ੍ਰਭੂ ਦੀ ਹਥੂਰੀ ਵਿਚ
ਸੌਂਦਿਆ ਭੀ ਕਿਵੇਂ ਜਾਏ ? ਮੇਰੇ ਵਿਚ (ਤਾਂ) ਅਨੇਕਾਂ ਅਉਗਣ ਹਨ ।

ਗੁਣ-ਹੀਨ, ਨਿਮਾਣੀ, ਨਿਆਸਰੀ (ਜੀਵ-ਇਸਤ੍ਰੀ) ਬੇਨਤੀ ਕਰਦੀ ਹੈ-ਹੇ
ਕਿਰਪਾ ਦੇ ਖਜ਼ਾਨੇ ਪ੍ਰਭੂ । ਮੈਨੂੰ ਮਿਲ । ਹੇ ਨੌਂ ਖਜ਼ਾਨਿਆਂ ਦੇ ਮਾਲਕ ਪ੍ਰਭੂ ! ਇਕ ਪਲਕ
ਮਾਤ੍ਰ ਤੇਰਾ ਦਰਸਨ ਕੀਤਿਆਂ (ਤੈਥੋਂ ਵਿਛੋੜਨ ਵਾਲੀ) ਭਟਕਣਾ ਦੀ ਕੰਧ ਦੂਰ ਹੋ ਜਾਂਦੀ
ਹੈ, ਆਤਮਕ ਅਭੋਲਤਾ ਵਿਚ ਲੀਨਤਾ ਹੋ ਜਾਂਦੀ ਹੈ ।

ਜਦੋਂ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਿਆਰਾ ਪ੍ਰਭੂ-ਪਤੀ ਆ ਵੱਸਦਾ ਹੈ
ਜਦੋਂ ਜੀਵ-ਇਸਤ੍ਰੀ ਪ੍ਰਭੂ ਦੀ ਹਥੂਰੀ ਪ੍ਰਾਪਤ ਕਰ ਲੈਂਦੀ ਹੈ, ਤਦੋਂ ਪ੍ਰਭੂ ਦੇ ਨਾਲ ਮਿਲ
ਕੇ ਖੁਸ਼ੀ ਦਾ ਗੀਤ ਗਾਇਆ ਜਾ ਸਕਦਾ ਹੈ । ਹੇ ਗੁਰੂ ! ਨਾਨਕ ਤੇਰੇ ਚਰਨਾਂ ਵਿਚ ਆ
ਪਿਆ ਹੈ, ਤੇਰੀ ਸਰਨ ਆ ਗਿਆ ਹੈ, (ਮੈਨੂੰ ਨਾਨਕ ਨੂੰ) ਪਰਮਾਤਮਾ-ਪਤੀ ਦਾ
ਦਰਸਨ ਕਰਾ ਦੇ । ੩ ।

ਸੰਤਨ ਕੈ ਪਰਸਾਦਿ ਹਰਿ ਹਰਿ ਪਾਇਆ ਰਾਮ ॥ ਇਛ ਪੁੰਨੀ ਮਨਿ
ਸਾਂਤਿ ਤਪਤਿ ਬੁਝਾਇਆ ਰਾਮ ॥ ਸਫਲਾ ਸੁ ਦਿਨਸੁ ਰੈਣੇ ਸੁਹਾਵੀ ਅਨਦ
ਮੰਗਲ ਰਸੁ ਘਨਾ ॥ ਪ੍ਰਭਟੇ ਗੁਪਾਲ ਗੋਬਿੰਦ ਲਾਲਨ ਕਵਨ ਰਸਨਾ ਗੁਣ
ਭਨਾ ॥ ਭ੍ਰਮ ਲੋਭ ਮੋਹ ਬਿਕਾਰ ਥਾਕੇ ਮਿਲਿ ਸਖੀ ਮੰਗਲੁ ਗਾਇਆ ॥
ਨਾਨਕੁ ਪਾਇਅੰਪੇ ਸੰਤ ਜੰਪੇ ਜਿਨਿ ਹਰਿ ਹਰਿ ਸੰਜੋਗਿ ਮਿਲਾਇਆ ॥

ੳ॥੨॥ [ਪੰਨਾ ੫੪੩]

ਪਦ ਅਰਥ :- ਕੈ ਪਰਸਾਦਿ-ਦੀ ਕਿਰਪਾ ਨਾਲ । ਪੁੰਨੀ-ਪੂਰੀ ਹੋ ਗਈ ਹੈ ।
ਮਨਿ-ਮਨ ਵਿਚ । ਤਪਤਿ-ਤਪਸ, ਸੜਨ । ਸਫਲਾ-ਸੁਖਾਰਥਕ । ਸੁ-ਉਹ । ਰੈਣੇ-
ਰਾਤ । ਸੁਹਾਵੀ-ਸੁਖਾਵੀ । ਘਨਾ-ਬਹੁਤ । ਰਸਨਾ-ਜੀਭ । ਕਵਨ ਗੁਣ-ਕੋਹੜੇ

ਕੇਹੜੇ ਗੁਣ ! ਭਨਾ-ਭਨਾਂ, ਮੈਂ ਦੱਸਾਂ। ਥਾਕੇ-ਮੁੱਕ ਗਏ ਹਨ। ਮਿਲਿ-ਮਿਲ ਕੇ।
ਸਖੀ-ਸਖੀਆਂ, ਗਿਆਨ ਇੰਦਰੇ। ਪਇਅੰਪੈ-ਚਰਨੀਂ ਪੈਂਦਾ ਹੈ। ਸੰਤ ਜੰਪੈ-ਗੁਰੂ ਅੱਗੇ
ਅਰਜੋਈ ਕਰਦਾ ਹੈ। ਸੰਜੋਗਿ-ਸੰਜੋਗ ਦੀ ਰਾਹੀਂ, ਮਿਲਾਪ ਦੇ ਲੇਖ ਦੀ ਰਾਹੀਂ। ੪।

ਅਰਥ :-ਸਤਿਗੁਰੂ ਜੀ ਦੀ ਕਿਰਪਾ ਨਾਲ ਮੈਂ ਪਰਮਾਤਮਾ ਲੱਭ ਲਿਆ ਹੈ,
ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ, ਮੇਰੇ ਮਨ ਵਿਚ ਠੰਢ ਪੈ ਗਈ ਹੈ, (ਮੇਰੇ
ਅੰਦਰੋਂ ਤ੍ਰਿਸ਼ਨਾ ਦੀ) ਤਪਸ਼ ਬੁੱਝ ਗਈ ਹੈ। ਉਹ ਦਿਨ (ਮੇਰੇ ਵਾਸਤੇ) ਭਾਗਾਂ ਵਾਲਾ
ਹੈ ਉਹ ਰਾਤ ਸੋਹਣੀ ਹੈ (ਜਦੋਂ ਮੈਨੂੰ ਪਰਮਾਤਮਾ ਮਿਲਿਆ। ਮਿਲਾਪ ਦੀ
ਬਰਕਤਿ ਨਾਲ ਮੇਰੇ ਅੰਦਰ) ਬਹੁਤ ਆਨੰਦ ਖੁਸ਼ੀਆਂ ਸਵਾਦ ਬਣੇ ਪਏ ਹਨ, (ਮੇਰੇ
ਹਿਰਦੇ ਵਿਚ) ਪਿਆਰੇ ਗੋਪਾਲ ਗੋਬਿੰਦ ਜੀ ਪਰਗਟ ਹੋ ਗਏ ਹਨ, ਮੈਂ ਆਪਣੀ ਜੀਭ
ਨਾਲ (ਉਸ ਮਿਲਾਪ ਦੇ) ਕੇਹੜੇ ਕੇਹੜੇ ਗੁਣ (ਲਾਭ) ਦੱਸਾਂ? (ਮੇਰੇ ਅੰਦਰੋਂ)
ਭਟਕਣਾ, ਲੋਭ, ਮੋਹ, ਆਦਿਕ ਸਾਰੇ ਵਿਕਾਰ ਦੂਰ ਹੋ ਗਏ ਹਨ, ਮੇਰੇ ਗਿਆਨ-ਇੰਦ੍ਰੇ
ਮਿਲ ਕੇ ਸਿਫਤਿ ਸਾਲਾਹ ਦਾ ਗੀਤ ਗਾ ਰਹੇ ਹਨ। ਹੁਣ ਨਾਨਕ ਗੁਰੂ ਦੇ ਚਰਨਾਂ ਵਿਚ
ਢਹਿ ਪਿਆ ਹੈ, ਗੁਰੂ ਅੱਗੇ ਹੀ ਅਰਜੋਈ ਕਰਦਾ ਟਹਿੰਦਾ ਹੈ, ਕਿਉਂਕਿ ਉਸ ਗੁਰੂ ਨੇ
ਮਿਲਾਪ ਦੇ ਲੇਖ ਦੀ ਰਾਹੀਂ (ਮਿਲਾਪ ਦੇ ਲੇਖ ਨੂੰ ਉਜਾਗਰ ਕਰ ਕੇ) ਮੈਨੂੰ ਪਰਮਾਤਮਾ
ਮਿਲਾ ਦਿੱਤਾ ਹੈ। ੪। ੨।

ਬਿਹਾਰਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ
ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ
ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ
ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮੁ ਮਨਾ ॥

ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ
ਨਾਨਕ ਸਰਣਿ ਤੇਰੀ ਰਖਿ ਲੇਹੁ ਆਵਣ ਜਾਣਾ ॥੧॥ [ਪੰਨਾ ੫੪੩]

ਪਦ ਅਰਥ:-ਗੁਰ-ਹੇ ਸਭ ਤੋਂ ਵਡੇ! ਅਨਦਿਨੁ-ਹਰ ਰੋਜ਼। ਵਖਾਣਾ-ਵਖਾਣਾਂ,
ਮੈਂ ਉਚਾਰਦਾ ਰਹਾਂ। ਅੰਮ੍ਰਿਤ-ਆਤਮਕ ਜੀਵਨ ਦੇਣ ਵਾਲੀ। ਉਚਰਾ-ਉੱਚਰਾਂ, ਮੈਂ
ਉਚਾਰਦਾ ਰਹਾਂ। ਜਸੁ-ਸਿਫਤਿ ਸਾਲਾਹ ਦਾ ਗੀਤ। ਮਇਆ-ਕਿਰਪਾ। ਗੋਪਾਲ-
ਹੇ ਗੋਪਾਲ! ਅਗਥ-ਅਕੱਥ, ਜਿਸ ਦਾ ਸਰੂਪ ਬਿਆਨ ਨਾਂਹ ਕੀਤਾ ਜਾ ਸਕੇ। ਜੀਉ-
ਜਿੰਦ। ਤੁਮੁ-ਤੇਰਾ ਦਿੱਤਾ ਹੋਇਆ। ਮੁਗਧ-ਮੂਰਖ। ਅਨਾਥ-ਨਿਆਸਰਾ। ਆਵਣ
ਜਾਣਾ-ਜੰਮਣ ਮਰਨਾ। ੧।

ਅਰਥ :-ਹੇ ਸਭ ਤੋਂ ਵਡੇ ! ਹੇ ਸਰਬ-ਗੁਣ-ਭਰਪੂਰ ਪ੍ਰਭੂ ! (ਮੇਰੇ ਉੱਤੇ) ਮੇਰੇ

ਕਰ, ਮੈਂ ਹਰ ਵੇਲੇ ਤੇਰਾ ਨਾਮ ਸਿਮਰਦਾ ਰਹਾਂ, ਆਤਮਕ ਜੀਵਨ ਦੇਣ ਵਾਲੀ ਤੇਰੀ ਬਾਣੀ ਉਚਾਰਦਾ ਰਹਾਂ, ਮੈਂ ਤੇਰੀ ਸਿਫਤਿ ਸਾਲਾਹ ਦਾ ਗੀਤ ਗਾਂਦਾ ਰਹਾਂ, ਮੈਨੂੰ ਤੇਰੀ ਰਚਾ ਮਿੱਠੀ ਲੱਗਦੀ ਰਹੇ। ਹੇ ਗੋਪਾਲ ! ਹੇ ਗੋਬਿੰਦ ! (ਮੇਰੇ ਉੱਤੇ) ਦਇਆ ਕਰ, ਤਲਸ ਕਰ, ਤੈਥੋਂ ਬਿਨਾ ਮੇਰਾ ਹੋਰ ਕੋਈ ਸਹਾਰਾ ਨਹੀਂ ਹੈ। ਹੇ ਸਭ ਤਾਕਤਾਂ ਦੇ ਮਾਲਕ! ਹੇ ਅਕੱਬ ! ਹੇ ਬੇਅੰਤ ! ਮੇਰੀ ਇਹ ਜਿੰਦ, ਮੇਰਾ ਇਹ ਮਨ ਇਹ ਸਰੀਰ, ਇਹ ਧਨ-ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ।

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ ! ਮੈਂ ਮੂਰਖ ਹਾਂ ਬਹੁਤ ਮੂਰਖ ਹਾਂ, ਨਿਆਸਰਾ ਹਾਂ, ਚੰਚਲ, ਕਮਜ਼ੋਰ, ਨੀਚ ਤੇ ਅੰਞਾਣ ਹਾਂ। ਮੈਂ ਤੇਰੀ ਸਰਨ ਆਇਆ ਹਾਂ। ਮੈਨੂੰ ਜਨਮ ਮਰਨ ਦੇ ਗੇੜ ਤੋਂ ਬਚਾ ਲੈ। ੧।

ਸਾਧਰ ਸਰਣੀ ਪਾਈਐ ਹਰਿ ਜੀਉ ਗੁਣ ਗਾਵਹ ਹਰਿ ਨੀਤਾਰਾਮ॥
ਧੂਰਿ ਭਗਤਨ ਕੀ ਮਨਿ ਤਨਿ ਲਗਉ ਹਰਿ ਜੀਉ ਸਭ ਪਤਿਤ ਪੁਨੀਤਾ
ਰਾਮ ॥ ਪਤਿਤਾ ਪੁਨੀਤਾ ਹੋਹਿ ਤਿਨ੍ਹ ਸੰਗਿ ਜਿਨ੍ਹ ਬਿਧਾਤਾ ਪਾਇਆ ॥
ਨਾਮ ਰਾਤੇ ਜੀਅ ਦਾਤੇ ਨਿਤ ਦੇਹਿ ਚੜਹਿ ਸਵਾਇਆ ॥ ਰਿਧਿ ਸਿਧਿ
ਨਵਨਿਧਿ ਹਰਿ ਜਪਿ ਜਿਨ੍ਹੀ ਆਤਮੁ ਜੀਤਾ॥ ਬਿਨਦੀਤੋ ਨਾਨਕੁ ਵਡਭਾਗਿ
ਪਾਈਅਹਿ ਸਾਧ ਸਾਜਨ ਮੀਤਾ ॥੨॥ [ਪੰਨਾ ੫੪੩]

ਪਦ ਅਰਥ :-ਸਾਧਰ ਸਰਣੀ-ਗੁਰਮੁਖਾਂ ਦੀ ਸਰਨ ਪਿਆ। ਗਾਵਹ-ਅਸੀ
ਕਾਂਦੇ ਹਾਂ, ਗਾ ਸਕਦੇ ਹਾਂ। ਨੀਤਾ-ਨਿੱਤ। ਮਨਿ-ਮਨ ਵਿਚ। ਤਨਿ-ਸਰੀਰ ਉੱਤੇ।
ਲਗਉ-[ਹੁਕਮੀ ਭਵਿੱਖਤ, ਅੱਠ ਪੁਰਖ ਇਕ ਵਚਨ] ਲੱਗੀ ਰਹੇ। ਪਤਿਤ-ਵਿਕਾਰੀ।
ਸੰਗਿ-ਨਾਲ। ਬਿਧਾਤਾ-ਕਰਤਾਰ। ਰਾਤੇ-ਰੰਗੇ ਹੋਏ। ਜੀਅ ਦਾਤੇ-ਆਤਮਕ ਜੀਵਨ
ਦੇਣ ਵਾਲੇ। ਦੇਹਿ-ਦੇਂਦੇ ਹਨ। ਚੜਹਿ ਸਵਾਇਆ-(ਉਹ ਦਾਤਾਂ) ਵੱਧਦੀਆਂ ਰਹਿੰਦੀਆਂ
ਹਨ। ਰਿਧਿ ਸਿਧਿ-ਕਰਮਾਤਮੀ ਤਾਕਤਾਂ। ਨਵ ਨਿਧਿ-ਨੌਂ ਖਜ਼ਾਨੇ। ਜਪਿ-ਜਪ ਕੇ।
ਜਿਨ੍ਹੀ-ਜਿਨ੍ਹਾਂ (ਮਨੁੱਖਾਂ) ਨੇ। ਆਤਮੁ-ਆਪਣੇ ਆਪ ਨੂੰ। ਪਾਈਅਹਿ-ਮਿਲਦੇ
ਹਨ। ੨।

ਅਰਥ -(ਹੇ ਭਾਈ!) ਗੁਰਮੁਖਾਂ ਦੀ ਸਰਨ ਪਿਆਂ ਪਰਮਾਤਮਾ ਮਿਲ ਪੈਂਦਾ ਹੈ,
ਤੇ, ਅਸੀਂ ਸਦਾ ਪਰਮਾਤਮਾ ਦੇ ਗੁਣ ਗਾ ਸਕਦੇ ਹਾਂ। ਹੇ ਪ੍ਰਭੂ ਜੀ ! (ਮੇਰੇ ਕਰ) ਤੇਰੇ
ਭਗਤ ਜਨਾਂ ਦੇ ਚਰਨਾਂ ਦੀ ਧੂੜ ਮੇਰੇ ਮਨ ਵਿਚ ਮੇਰੇ ਮੱਥੇ ਉੱਤੇ ਲੱਗਦੀ ਰਹੇ (ਭਗਤ
ਜਨਾਂ ਦੇ ਚਰਨਾਂ ਦੀ ਧੂੜ ਦੀ ਬਰਕਤਿ ਨਾਲ) ਵਿਕਾਰਾਂ ਵਿਚ ਡਿੱਗੇ ਹੋਏ ਮਨੁੱਖ ਭੀ
ਪਵਿੱਤ੍ਰ ਹੋ ਜਾਂਦੇ ਹਨ। ਜਿਨ੍ਹਾਂ ਮਨੁੱਖਾਂ ਨੇ ਕਰਤਾਰ ਲੱਭ ਲਿਆ ਉਹਨਾਂ ਦੀ ਸੰਗਤਿ

ਵਿਚ ਵਿਕਾਰੀ ਬੰਦੇ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ। ਪਰਮਾਤਮਾ ਦੇ ਨਾਮ-ਰੰਗ ਨਾਲ ਰੰਗੇ ਹੋਏ ਬੰਦੇ ਆਤਮਕ ਜੀਵਨ ਦੀਆਂ ਦਾਤਾਂ ਦੇਣ-ਜੋਗੇ ਹੋ ਜਾਂਦੇ ਹਨ, ਉਹ ਇਹ ਦਾਤਾਂ ਨਿੱਤ ਦੇਂਦੇ ਹਨ ਤੇ ਇਹ ਵਧਦੀਆਂ ਰਹਿੰਦੀਆਂ ਹਨ। ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਜਪ ਕੇ ਆਪਣੇ ਮਨ ਨੂੰ ਵੱਸ ਵਿਚ ਕਰ ਲਿਆ, ਸਭ ਕਰਮਾਤੀ ਤਾਕਤਾਂ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਉਹਨਾਂ ਨੂੰ ਮਿਲ ਜਾਂਦੇ ਹਨ। ਹੇ ਭਾਈ ! ਨਾਨਕ ਬੇਨਤੀ ਕਰਦਾ ਹੈ ਕਿ ਗੁਰਮੁਖ ਸੱਜਣ ਮਿੱਤਰ ਵਡੀ ਕਿਸਮਤਿ ਨਾਲ ਹੀ ਮਿਲਦੇ ਹਨ। ੨।

ਜਿਨ੍ਹੀ ਸਚੁ ਵਣੀਜਿਆ ਹਰਿ ਜੀਉ ਸੇ ਪੂਰੇ ਸਾਹਾ ਰਾਮ ॥ ਬਹੁਤੁ
ਖਜਾਨਾ ਤਿੰਨੁ ਪਹਿ ਹਰਿ ਜੀਉ ਹਰਿ ਕੀਰਤਨੁ ਲਾਹਾ ਰਾਮ ॥ ਕਾਮੁ ਕ੍ਰੋਧੁ
ਨ ਲੋਭੁ ਬਿਆਪੈ ਜੇ ਜਨ ਪ੍ਰਭੁ ਸਿਉ ਰਾਤਿਆ ॥ ਏਕੁ ਜਾਨਹਿ ਏਕੁ ਮਾਨਹਿ
ਰਾਮ ਕੈ ਰੰਗਿ ਮਾਤਿਆ ॥ ਲਗਿ ਸੰਤ ਚਰਣੀ ਪੜੇ ਸਰਣੀ ਮਨਿ ਤਿਨਾ
ਓਮਾਹਾ ॥ ਬਿਨਵੰਤਿ ਨਾਨਕੁ ਜਿਨ ਨਾਮੁ ਪਲੈ ਸੇਈ ਸਚੇ ਸਾਹਾ ॥੩॥

[ਪੰਨਾ ੫੪੩]

ਪਦ ਅਰਥ :- ਸਚੁ-ਸਦਾ ਥਿਰ ਰਹਿਣ ਵਾਲਾ ਹਰਿ-ਨਾਮ। ਵਣੀਜਿਆ-
ਵਪਾਰ ਕੀਤਾ। ਪੂਰੇ-ਭਰੇ ਖ਼ਜ਼ਾਨਿਆਂ ਵਾਲੇ। ਪਹਿ-ਕੋਲ। ਲਾਹਾ-ਲਾਭ, ਖੱਟੀ।
ਨਾ ਬਿਆਪੈ-ਜ਼ੋਰ ਨਹੀਂ ਪਾ ਸਕਦਾ। ਸਿਉ-ਨਾਲ। ਰਾਤਿਆ-ਰੰਗੇ ਹੋਏ। ਜਾਨਹਿ-
ਸਾਂਝ ਪਾਂਦੇ ਹਨ। ਮਾਨਹਿ-ਮੰਨਦੇ ਹਨ। ਕੈ ਰੰਗਿ-ਦੇ ਪ੍ਰੇਮ-ਰੰਗ ਵਿਚ। ਮਾਤਿਆ-
ਮਸਤ। ਲਗਿ-ਲੱਗ ਕੇ। ਮਨਿ-ਮਨ ਵਿਚ। ਓਮਾਹਾ-ਚਾਉ, ਉਤਸ਼ਾਹ। ਪਲੈ-ਪੱਲੇ
ਵਿਚ। ਸਚੇ-ਸਦਾ ਕਾਇਮ ਰਹਿਣ ਵਾਲੇ। ੩।

ਅਰਥ:- ਜਿਨ੍ਹਾਂ ਮਨੁੱਖਾਂ ਨੇ (ਸਦਾ) ਸਦਾ ਥਿਰ ਰਹਿਣ ਵਾਲੇ ਹਰਿ-ਨਾਮ ਦਾ
ਵਪਾਰ ਕੀਤਾ ਹੈ ਉਹ ਭਰੇ ਭੰਡਾਰਾਂ ਵਾਲੇ ਸ਼ਾਹੂਕਾਰ ਹਨ, ਉਹਨਾਂ ਪਾਸ (ਹਰਿ-ਨਾਮ
ਦਾ) ਬਹੁਤ ਖ਼ਜ਼ਾਨਾ ਹੈ, ਉਹ (ਇਸ ਵਪਾਰ ਵਿਚ) ਪਰਮਾਤਮਾ ਦੀ ਸਿਫਤਿ ਸਾਲਾਹ
(ਦੀ) ਖੱਟੀ ਖੱਟਦੇ ਹਨ। ਜੇਹੜੇ ਮਨੁੱਖ ਪਰਮਾਤਮਾ ਨਾਲ ਰੱਤੇ ਰਹਿੰਦੇ ਹਨ, ਉਹਨਾਂ
ਉੱਤੇ ਨਾਂਹ ਕਾਮ, ਨਾਂਹ ਕ੍ਰੋਧ, ਨਾਂਹ ਲੋਭ, ਕੋਈ ਭੀ ਆਪਣਾ ਜ਼ੋਰ ਨਹੀਂ ਪਾ ਸਕਦਾ,
ਉਹ ਇਕ ਪਰਮਾਤਮਾ ਨਾਲ ਹੀ ਭੂੰਘੀ ਸਾਂਝ ਪਾਂਦੇ ਹਨ, ਉਹ ਇਕ ਪਰਮਾਤਮਾ ਨੂੰ ਹੀ
(ਪੱਕਾ ਸਾਥੀ) ਮੰਨਦੇ ਹਨ, ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦੇ ਹਨ।
ਉਹ ਮਨੁੱਖ ਗੁਰੂ ਦੀ ਚਰਨੀਂ ਲੱਗ ਕੇ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਉਹਨਾਂ
ਦੇ ਮਨ ਵਿਚ (ਪਰਮਾਤਮਾ ਦੇ ਮਿਲਾਪ ਦਾ) ਚਾਉ ਚੜ੍ਹਿਆ ਰਹਿੰਦਾ ਹੈ। ਨਾਨਕ
ਬੇਨਤੀ ਕਰਦਾ ਹੈ, ਜਿਨ੍ਹਾਂ ਮਨੁੱਖਾਂ ਦੇ ਪਾਸ ਪਰਮਾਤਮਾ ਦਾ ਨਾਮ-ਧਨ ਹੈ ਉਹੀ ਐਸੇ

ਹਨ ਜੋ ਸਦਾ ਲਈ ਸ਼ਾਹੁਕਾਰ ਟਿਕੇ ਰਹਿੰਦੇ ਹਨ । ੩ ।

ਨਾਨਕ ਸੋਈ ਸਿਮਰੀਐ ਹਰਿ ਜੀਉ ਜਾ ਕੀ ਕਲ ਧਾਰੀ ਰਾਮ ॥
ਗੁਰਮੁਖਿ ਮਨਹੁ ਨਾ ਵੀਸਰੈ ਹਰਿ ਜੀਉ ਕਰਤਾ ਪੁਰਖੁ ਮੁਰਾਰੀ ਰਾਮ ॥
ਦੁਖੁ ਰੋਗੁ ਨ ਭਉ ਬਿਆਪੈ ਜਿਨ੍ਹੀ ਹਰਿ ਹਰਿ ਧਿਆਇਆ ॥ ਸੰਤ ਪ੍ਰਸਾਦਿ
ਤਰੇ ਭਵਜਲੁ ਪੂਰਬਿ ਲਿਖਿਆ ਪਾਇਆ ॥ ਵਜੀ ਵਧਾਈ ਮਨਿ ਸਾਂਤਿਆਈ
ਮਿਲਿਆ ਪੁਰਖੁ ਅਪਾਰੀ ॥ ਬਿਨਵੰਤਿ ਨਾਨਕੁ ਸਿਮਰਿ ਹਰਿ ਹਰਿ ਇਛ
ਪੁੰਨੀ ਹਮਾਰੀ ॥੪॥੩॥ [ਪੰਨਾ ੫੪੪]

ਪਦ ਅਰਥ :—ਨਾਨਕ—ਹੇ ਨਾਨਕ ! ਜਾ ਕੀ—ਜਿਸ ਦੀ । ਕਲ—ਕਲਾ, ਸੱਤਾ ।
ਗੁਰਮੁਖਿ—ਗੁਰੂ ਦੀ ਸਰਨ ਪਿਆਂ । ਮਨਹੁ—ਮਨ ਤੋਂ । ਪੁਰਖੁ—ਸਰਬ-ਵਿਆਪਕ ।
ਮੁਰਾਰੀ—[ਮੁਰ-ਅਰਿ । ਅਰਿ—ਵੈਰੀ] ਪਰਮਾਤਮਾ । ਸੰਤ ਪ੍ਰਸਾਦਿ—ਗੁਰੂ ਦੀ ਕਿਰਪਾ
ਨਾਲ । ਪੂਰਬਿ—ਪੂਰਬਲੇ ਜਨਮ ਵਿਚ (ਕਮਾਏ ਅਨੁਸਾਰ) । ਪਾਇਆ—ਪ੍ਰਾਪਤ ਕਰ
ਲਿਆ । ਵਧਾਈ—ਵਧਦੀ ਦਸ਼ਾ, ਚੜ੍ਹਦੀ ਕਲਾ । ਵਜੀ—ਵੱਜ ਪਈ (ਜਿਵੇਂ ਵਾਜਾ
ਵੱਜਿਆਂ ਹੋਰ ਨਿਕੇ ਨਿਕੇ ਖੜਾਕ ਨਹੀਂ ਸੁਣੀਦੇ) । ਮਨਿ—ਮਨ ਵਿਚ । ਅਪਾਰੀ—
ਬੇਅੰਤ । ਨਾਨਕੁ—[ਲਫਜ਼ 'ਨਾਨਕ' ਅਤੇ 'ਨਾਨਕੁ' ਦਾ ਫਰਕ ਵੇਖੋ] । ਸਿਮਰਿ—
ਸਿਮਰ ਕੇ । ਪੁੰਨੀ—ਪੂਰੀ ਹੋ ਗਈ । ੪ ।

ਅਰਥ :—ਹੇ ਨਾਨਕ ! (ਸਦਾ) ਉਸ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ
ਹੈ (ਸਾਰੇ ਸੰਸਾਰ ਵਿਚ) ਜਿਸ ਦੀ ਸੱਤਾ ਕੰਮ ਕਰ ਰਹੀ ਹੈ । (ਹੇ ਨਾਨਕ ! ਗੁਰੂ ਦੀ
ਸਰਨ ਪੈਣਾ ਚਾਹੀਦਾ ਹੈ) ਗੁਰੂ ਦੀ ਸਰਨ ਪਿਆਂ ਸਰਬ ਵਿਆਪਕ ਕਰਤਾਰ ਪ੍ਰਭੂ ਮਨ
ਤੋਂ ਨਹੀਂ ਭੁੱਲਦਾ । ਜਿਨ੍ਹਾਂ ਮਨੁੱਖਾਂ ਨੇ (ਸਦਾ) ਪਰਮਾਤਮਾ ਦਾ ਸਿਮਰਨ ਕੀਤਾ ਹੈ,
ਉਹਨਾਂ ਉੱਤੇ ਕੋਈ ਰੋਗ, ਕੋਈ ਦੁੱਖ, ਕੋਈ ਡਰ ਆਪਣਾ ਜੋਰ ਨਹੀਂ ਪਾ ਸਕਦਾ ।
ਉਹਨਾਂ ਨੇ ਗੁਰੂ ਦੀ ਕਿਰਪਾ ਨਾਲ ਇਹ ਸੰਸਾਰ-ਸਮੁੰਦਰ ਤਰ ਲਿਆ (ਸਮਝੋ), ਪੂਰਬਲੇ
ਜਨਮ ਵਿਚ ਕੀਤੀ ਕਮਾਈ ਅਨੁਸਾਰ (ਮੱਥੇ ਉੱਤੇ ਭਗਤੀ ਦਾ) ਲਿਖਿਆ ਲੇਖ
ਉਹਨਾਂ ਨੂੰ ਪ੍ਰਾਪਤ ਹੋ ਗਿਆ । ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਉਹਨਾਂ
ਦੇ ਮਨ ਵਿਚ ਠੰਢ ਪੈ ਗਈ, ਉਹਨਾਂ ਨੂੰ ਬੇਅੰਤ ਪ੍ਰਭੂ ਮਿਲ ਪਿਆ ।

ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਮੋਰੀ ਭੀ
(ਪ੍ਰਭੂ-ਮਿਲਾਪ ਵਾਲੀ ਚਿਰਾਂ ਦੀ) ਆਸ ਪੂਰੀ ਹੋ ਗਈ ਹੈ । ੪।੩।

ਬਿਹਾਗੜਾ ਮਹਲਾ ੫ ਘਰੁ ੨

੧ ਓ ਸਤਿਨਾਮੁ ਗੁਰਪ੍ਰਸਾਦਿ ॥ ਵਧੁ ਸੁਖ ਰੈਨੜੀਏ ਪ੍ਰਿਅ ਪ੍ਰੇਮੁ
ਲਗਾ ॥ ਘਟੁ ਦੁਖ ਨੀਦੜੀਏ ਪਰਸਉ ਸਦਾ ਪਗਾ ॥ ਪਗ ਰੂਰਿ ਬਾਂਛਉ
ਸਦਾ ਜਾਚਉ ਨਾਮ ਰਸਿ ਬੈਰਾਗਨੀ ॥ ਪ੍ਰਿਅ ਰੰਗਿ ਰਾਤੀ ਸਹਜ ਮਾਤੀ
ਮਹਾ ਦੁਰਮਤਿ ਤਿਆਗਨੀ ॥ ਗਹਿ ਭੁਜਾ ਲੀਨੀ ਪ੍ਰੇਮ ਭੀਨੀ ਮਿਲਨੁ
ਪ੍ਰੀਤਮ ਸਚ ਮਗਾ ॥ ਬਿਨਵੰਤਿ ਨਾਨਕ ਧਾਰਿ ਕਿਰਪਾ ਰਹਉ ਚਰਣਹ
ਸੰਗਿ ਲਗਾ ॥ ੧ ॥ [ਪੰਨਾ ੫੪੪]

ਪਦ ਅਰਥ :- ਵਧੁ-ਲੰਮੀ ਹੁੰਦੀ ਜਾ । ਸੁਖ-ਆਤਮਕ ਆਨੰਦ । ਰੈਨੜੀਏ-
ਹੋ ਸੋਹਣੀ ਰਾਤ ! ਪ੍ਰਿਅ-ਪਿਆਰੇ ਦਾ । ਘਟੁ-ਮੁੱਕਦੀ ਜਾ । ਨੀਦੜੀਏ-ਹੋ ਕੋਝੀ
(ਗਫਲਤ ਦੀ) ਨੀਂਦ ! ਪਰਸਉ-ਮੈਂ ਛੁੱਹਦੀ ਰਹਾਂ । ਪਗ-ਪੈਰ । ਬਾਂਛਉ-ਮੈਂ ਲੋਚਦੀ
ਹਾਂ । ਜਾਚਉ-ਮੈਂ ਮੰਗਦੀ ਹਾਂ, ਜਾਚਉਂ । ਰਸਿ-ਰਸ ਵਿਚ । ਰੰਗਿ-ਰੰਗ ਵਿਚ ।
ਸਹਜ-ਆਤਮਕ ਅਭੋਲਤਾ । ਗਹਿ-ਫੜ ਕੇ । ਭੁਜਾ-ਬਾਂਹ । ਭੀਨੀ-ਭਿੰਜ ਗਈ ।
ਸਚ-ਸਦਾ ਬਿਰ ਰਹਿਣ ਵਾਲਾ । ਮਗਾ-ਰਸਤਾ । ਰਹਉ-ਰਹਉਂ, ਮੈਂ ਰਹਾਂ । ੧ ।

ਅਰਥ :- ਹੋ ਆਤਮਕ ਆਨੰਦ ਦੇਣ ਵਾਲੀ ਸੋਹਣੀ (ਜੀਵਨ) ਰਾਤ ! ਤੂੰ ਲੰਮੀ
ਹੁੰਦੀ ਜਾ, (ਮੇਰੇ ਹਿਰਦੇ ਵਿਚ) ਪਿਆਰੇ ਦਾ ਪ੍ਰੇਮ ਬਣਿਆ ਰਹੇ । ਹੋ ਦੁਖਦਾਈ ਕੋਝੀ
(ਗਫਲਤ ਦੀ) ਨੀਂਦ ! ਤੂੰ ਘਟਦੀ ਜਾ, ਮੈਂ (ਤੈਥੋਂ ਬਚ ਕੇ) ਪ੍ਰਭੂ ਦੇ ਚਰਨ ਸਦਾ
ਛੁੱਹਦੀ ਰਹਾਂ ।

ਮੈਂ (ਪ੍ਰਭੂ ਦੇ) ਚਰਨਾਂ ਦੀ ਧੂੜ ਲੋਚਦੀ ਹਾਂ, ਮੈਂ ਸਦਾ (ਉਸ ਦੇ ਵਰ ਤੋਂ ਇਹੀ)
ਮੰਗਦੀ ਹਾਂ ਕਿ ਉਸ ਦੇ ਨਾਮ ਦੇ ਸਵਾਦ ਵਿਚ (ਦੁਨੀਆਂ ਵਲੋਂ) ਵੈਰਾਗਵਾਨ ਹੋਈ
ਰਹਾਂ, ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ, ਆਤਮਕ ਅਭੋਲਤਾ ਦੇ (ਆਨੰਦ ਵਿਚ)
ਮਸਤ ਮੈਂ ਇਸ ਵੁਡੀ (ਵੈਰਨ) ਭੈੜੀ ਮਤਿ ਦਾ ਤਿਆਗ ਕਰੀ ਰੱਖਾਂ ।

(ਪ੍ਰਭੂ ਨੇ ਮੇਰੀ) ਬਾਂਹ ਫੜ ਕੇ ਮੈਨੂੰ ਆਪਣੀ ਬਣਾ ਲਿਆ ਹੈ, ਮੈਂ ਉਸ ਦੇ ਪ੍ਰੇਮ-
ਰਸ ਵਿਚ ਭਿੰਜ ਗਈ ਹਾਂ, ਸਦਾ ਕਾਇਮ ਰਹਿਣ ਵਾਲੇ ਪ੍ਰੀਤਮ ਨੂੰ ਮਿਲਣਾ ਹੀ
(ਜ਼ਿੰਦਗੀ ਦਾ ਸਹੀ) ਰਸਤਾ ਹੈ । ਨਾਨਕ ਬੇਨਤੀ ਕਰਦਾ ਹੈ (-ਹੋ ਪ੍ਰਭੂ !) ਕਿਰਪਾ
ਕਰ, ਮੈਂ ਸਦਾ ਤੇਰੇ ਚਰਨਾਂ ਨਾਲ ਜੁੜਿਆ ਰਹਾਂ । ੧ ।

ਮੇਰੀ ਸਖੀ ਸਹੇਲੜੀਹੋ ਪ੍ਰਭ ਕੈ ਚਰਣਿ ਲਗਹ ॥ ਮਨਿ ਪ੍ਰਿਅ ਪ੍ਰੇਮੁ
ਘਣਾ ਹਰਿ ਕੀ ਭਗਤਿ ਮੰਗਹ ॥ ਹਰਿ ਭਗਤਿ ਪਾਈਐ ਪ੍ਰਭੁ ਧਿਆਈਐ
ਜਾਇ ਮਿਲੀਐ ਹਰਿਜਨਾ ॥ ਮਾਨੁ ਮੋਹੁ ਬਿਕਾਰੁ ਤਜੀਐ ਅਰਪਿ ਤਨੁ ਧਨੁ

ਇਹੁ ਮਨਾ ॥ ਬਡ ਪੁਰਖ ਪੂਰਨ ਗੁਣ ਸੰਪੂਰਨ ਭ੍ਰਮ ਭੀਤਿ ਹਰਿ ਹਰਿ
ਮਿਲਿ ਭਗਹ॥ ਬਿਨਵੰਤਿ ਨਾਨਕ ਸੁਣਿ ਮੰਤ੍ਰੁ ਸਖੀਏ ਹਰਿਨਾਮੁ ਨਿਤ ਨਿਤ
ਨਿਤ ਜਪਹ ॥ ੨ ॥ [ਪੰਨਾ ੫੪੪]

ਪਦ ਅਰਥ :- ਕੈ ਚਰਣਿ-ਦੇ ਚਰਨ ਵਿਚ [ਇਕ ਵਚਨ] । ਲਗਹ-ਆਓ, ਅਸੀ ਲੱਗੀਏ [ਵਰਤਮਾਨ, ਉੱਤਮ ਪੁਰਖ, ਬਹੁ ਵਚਨ] । ਮਨਿ-ਮਨ ਵਿਚ । ਘਣਾ-ਬਹੁਤ । ਮੰਗਹ-ਆਓ ਅਸੀ ਮੰਗੀਏ । ਪਾਈਐ-ਪਾ ਲਈਦੀ ਹੈ । ਜਾਇ-ਜਾ ਕੇ । ਤਜੀਐ-ਛੱਡ ਦੇਣਾ ਚਾਹੀਦਾ ਹੈ । ਅਰਪਿ-ਭੇਟਾ ਕਰ ਕੇ । ਭ੍ਰਮ ਭੀਤਿ-ਭਟਕਣਾ ਦੀ ਕੰਧ । ਮਿਲਿ-ਮਿਲ ਕੇ । ਭਗਹ-ਆਓ, ਤੋੜ ਦੇਈਏ । ਮੰਤ੍ਰੁ-ਸਲਾਹ । ਜਪਹ-ਆਓ, ਅਸੀ ਜਪੀਏ । ੨ ।

ਅਰਥ :-ਹੇ ਮੇਰੀ ਸਖੀਹੋ ! ਹੇ ਮੇਰੀ ਪਿਆਰੀ ਸਹੇਲੀਹੋ ! ਆਓ, ਅਸੀ ਪ੍ਰਭੂ ਦੇ ਚਰਨਾਂ ਵਿਚ ਜੁੜੀਏ । (ਮੇਰੇ) ਮਨ ਵਿਚ ਪਿਆਰੇ ਦਾ ਬਹੁਤ ਪ੍ਰੇਮ ਵੱਸ ਰਿਹਾ ਹੈ, ਆਓ ਅਸੀ (ਉਸ ਪਾਸੋਂ) ਭਗਤੀ ਦੀ ਦਾਤਿ ਮੰਗੀਏ । ਹੇ ਸਹੇਲੀਹੋ ! ਜਾ ਕੇ ਹਰੀ ਦੇ ਸੰਤ ਜਨਾਂ ਨੂੰ ਮਿਲਣਾ ਚਾਹੀਦਾ ਹੈ (ਉਹਨਾਂ ਦੀ ਸਹਾਇਤਾ ਨਾਲ) ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਇਸੇ ਤਰ੍ਹਾਂ) ਪਰਮਾਤਮਾ ਦੀ ਭਗਤੀ ਪ੍ਰਾਪਤ ਹੁੰਦੀ ਹੈ । ਹੇ ਸਖੀਹੋ ! ਆਪਣਾ ਇਹ ਮਨ ਇਹ ਸਰੀਰ ਇਹ ਧਨ (ਸਭ ਕੁਝ) ਭੇਟਾ ਕਰ ਕੇ (ਆਪਣੇ ਅੰਦਰੋਂ) ਅਹੰਕਾਰ, ਮਾਇਆ ਦਾ ਮੋਹ, ਵਿਕਾਰ ਦੂਰ ਕਰ ਦੇਣਾ ਚਾਹੀਦਾ ਹੈ । ਹੇ ਸਹੇਲੀਹੋ ! ਜੇ ਪ੍ਰਭੂ ਸਭ ਤੋਂ ਵਡਾ ਹੈ, ਸਰਬ-ਵਿਆਪਕ ਹੈ, ਸਾਰੇ ਗੁਣਾਂ ਨਾਲ ਭਰਪੂਰ ਹੈ, ਉਸ ਨੂੰ ਮਿਲ ਕੇ (ਉਸ ਨਾਲੋਂ ਵਿੱਥ ਪਾਣ ਵਾਲੀ ਆਪਣੇ ਅੰਦਰੋਂ) ਭਟਕਣਾ ਦੀ ਕੰਧ ਢਾਹ ਦੇਈਏ । ਨਾਨਕ ਬੇਨਤੀ ਕਰਦਾ ਹੈ-ਹੇ ਮੇਰੀ ਸਹੇਲੀਏ ! ਮੇਰੀ ਸਲਾਹ ਸੁਣ, ਆਓ ਸਦਾ ਹੀ ਸਦਾ ਹੀ ਪਰਮਾਤਮਾ ਦਾ ਨਾਮ ਜਪਦੇ ਰਹੀਏ । ੨ ।

ਹਰਿ ਨਾਰਿ ਸੁਹਾਗਣੇ ਸਭਿ ਰੰਗ ਮਾਣੇ ॥ ਰਾਂਡ ਨ ਬੈਸਈ ਪ੍ਰਭ
ਪੁਰਖ ਚਿਰਾਣੇ ॥ ਨਹ ਦੂਖ ਪਾਵੈ ਪ੍ਰਭ ਧਿਆਵੈ ਧੰਨਿ ਤੇ ਬਡਭਾਗੀਆ ॥
ਸੁਖ ਸਹਜਿ ਸੋਵਹਿ ਕਿਲਬਿਖ ਖੋਵਹਿ ਨਾਮ ਰਸਿ ਰੰਗਿ ਜਾਗੀਆ ॥
ਮਿਲਿ ਪ੍ਰੇਮ ਰਹਣਾ ਹਰਿਨਾਮੁ ਗਹਣਾ ਪ੍ਰਿਅ ਬਚਨ ਮੀਠੇ ਭਾਣੇ ॥
ਬਿਨਵੰਤਿ ਨਾਨਕ ਮਨ ਇਛੁ ਪਾਈ ਹਰਿ ਮਿਲੇ ਪੁਰਖ ਚਿਰਾਣੇ ॥ ੩ ॥
[ਪੰਨਾ ੫੪੪]

ਪਦ-ਅਰਥ :-ਹਰਿ ਨਾਰਿ-ਪ੍ਰਭੂ-ਪਤੀ ਦੀ ਇਸਤ੍ਰੀ । ਸੁਹਾਗਣੇ-ਚੰਗੇ ਭਾਗਾਂ ਵਾਲੀ । ਸਭਿ-ਸਾਰੇ । ਬੈਸਈ-ਬੈਸੇ, ਬੈਠਦੀ । ਚਿਰਾਣੇ-ਮੁੱਢ-ਕਦੀਮਾਂ ਦੇ । ਤੇ-ਉਹ ਜੀਵ-ਇਸਤ੍ਰੀਆਂ [ਬਹੁ ਵਚਨ] । ਸਹਜਿ-ਆਤਮਕ ਅਭੋਲਤਾ ਵਿਚ । ਸੋਵਹਿ-

ਸੌਂਦੀਆਂ ਹਨ, ਲੀਨ ਰਹਿੰਦੀਆਂ ਹਨ । ਕਿਲਬਿਖ-ਪਾਪ । ਜਾਰੀਆ- (ਮਾਇਆ ਦੇ ਮੋਹ ਵਲੋਂ) ਸੁਚੇਤ ਰਹਿੰਦੀਆਂ ਹਨ । ਮਿਲਿ- (ਸਾਧ ਸੰਗਤਿ ਵਿਚ) ਮਿਲ ਕੇ । ਪ੍ਰਿਅ ਬਚਨ-ਪਿਆਰੇ ਦੇ ਬੋਲ । ਭਾਣੇ-ਚੰਗੇ ਲੱਗਦੇ ਹਨ । ਮਨ ਇਛ-ਮਨ ਦੀ ਕਾਮਨਾ । ੩।

ਅਰਥ :- ਜੇਹੜੀ ਜੀਵ-ਇਸਤ੍ਰੀ ਆਪਣੇ ਆਪ ਨੂੰ ਪ੍ਰਭੂ-ਪਤੀ ਦੇ ਹਥਲੀ ਕਰ ਦੋਂਦੀ ਹੈ ਉਹ ਭਾਗਾਂ ਵਾਲੀ ਬਣ ਜਾਂਦੀ ਹੈ, ਉਹ ਸਾਰੇ ਆਨੰਦ ਮਾਣਦੀ ਹੈ ਉਹ ਕਦੇ ਹੀ ਨਿਖਸਮੀ ਨਹੀਂ ਹੁੰਦੀ, (ਉਸ ਦੇ ਸਿਰ ਉੱਤੇ) ਮੁੱਢ-ਕਦੀਮਾਂ ਦਾ ਖਸਮ-ਪ੍ਰਭੂ (ਹੱਥ ਰੱਖੀ ਰੱਖਦਾ ਹੈ), ਉਸ ਜੀਵ-ਇਸਤ੍ਰੀ ਨੂੰ ਕੋਈ ਦੁੱਖ ਨਹੀਂ ਵਿਆਪਦਾ ਉਹ ਸਦਾ ਪ੍ਰਭੂ-ਪਤੀ ਦਾ ਧਿਆਨ ਧਰਦੀ ਹੈ ।

ਜੇਹੜੀਆਂ ਜੀਵ-ਇਸਤ੍ਰੀਆਂ ਪ੍ਰਭੂ ਦੇ ਨਾਮ ਦੇ ਸਵਾਦ ਵਿਚ ਪ੍ਰਭੂ ਦੇ ਪ੍ਰੇਮ ਵਿਚ (ਟਿਕ ਕੇ, ਮਾਇਆ ਦੇ ਮੋਹ ਦੀ ਨੀਂਦ ਵਿਚ ਪੈਣੋਂ) ਸੁਚੇਤ ਰਹਿੰਦੀਆਂ ਹਨ ਉਹ ਮੁਬਾਰਿਕ ਹਨ ਉਹ ਵੱਡੇ ਭਾਗਾਂ ਵਾਲੀਆਂ ਹਨ ਉਹ ਆਤਮਕ ਆਨੰਦ ਵਿਚ ਆਤਮਕ ਅਫ਼ੋਲਤਾ ਵਿਚ ਲੀਨ ਰਹਿੰਦੀਆਂ ਹਨ, ਉਹ (ਆਪਣੇ ਅੰਦਰੋਂ ਸਾਰੇ) ਪਾਪ ਦੂਰ ਕਰ ਲੈਂਦੀਆਂ ਹਨ ।

ਨਾਨਕ ਬੇਨਤੀ ਕਰਦਾ ਹੈ-ਜੇਹੜੀਆਂ ਜੀਵ-ਇਸਤ੍ਰੀਆਂ (ਸਾਧ ਸੰਗਤਿ ਵਿਚ) ਪ੍ਰੇਮ ਨਾਲ ਮਿਲ ਕੇ ਰਹਿੰਦੀਆਂ ਹਨ, ਪ੍ਰਭੂ ਦਾ ਨਾਮ ਜਿਨ੍ਹਾਂ ਦੀ ਜ਼ਿੰਦਗੀ ਦਾ ਸਿੰਗਾਰ ਬਣਿਆ ਰਹਿੰਦਾ ਹੈ, ਜਿਨ੍ਹਾਂ ਨੂੰ ਪ੍ਰੀਤਮ-ਪ੍ਰਭੂ ਦੀ ਸਿਫਤਿ ਸਾਲਾਹ ਦੇ ਬੋਲ ਮਿੱਠੇ ਲੱਗਦੇ ਹਨ, ਚੰਗੇ ਲੱਗਦੇ ਹਨ, ਉਹਨਾਂ ਦੀ (ਚਿਰਾਂ ਦੀ) ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ (ਭਾਵ) ਉਹਨਾਂ ਨੂੰ ਮੁੱਢ-ਕਦੀਮਾਂ ਦਾ ਪਤੀ-ਪ੍ਰਭੂ ਮਿਲ ਪੈਂਦਾ ਹੈ । ੩ ।

ਤਿਤੁ ਗ੍ਰਿਹਿ ਸੋਹਿਲੜੇ ਕੋਡ ਅਨੰਦਾ ॥ ਮਨਿ ਤਨਿ ਰਵਿ ਰਹਿਆ
ਪ੍ਰਭ ਪਰਮਾਨੰਦਾ ॥ ਹਰਿ ਕੰਤ ਅਨੰਤ ਦਇਆਲ ਸ੍ਰੀਧਰ ਗੋਬਿੰਦ ਪਤਿਤ
ਉਧਾਰਣੇ ॥ ਪ੍ਰਭਿ ਕ੍ਰਿਪਾ ਧਾਰੀ ਹਰਿ ਮੁਰਾਰੀ ਭੈ ਸਿੰਧੁ ਸਾਗਰ ਤਾਰਣੇ ॥
ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ ॥
ਬਿਨਵੰਤਿ ਨਾਨਕ ਹਰਿ ਕੰਤੁ ਮਿਲਿਆ ਸਦਾ ਕੇਲ ਕਰੰਦਾ ॥੪॥੧॥੩॥

[ਪੰਨਾ ਪੜ੍ਹ]

ਪਦ ਅਰਥ :- ਤਿਤੁ-ਉਸ ਵਿਚ । ਗ੍ਰਿਹਿ-ਘਰ ਵਿਚ । ਤਿਤੁ ਗ੍ਰਿਹਿ-ਉਸ ਹਿਰਦੇ-ਘਰ ਵਿਚ । ਸੋਹਿਲੜੇ-ਖੁਸ਼ੀ ਦੇ ਗੀਤ । ਕੋਡ-ਕੋਤਕ, ਤਮਾਸ਼ੇ । ਮਨਿ-ਮਨ ਵਿਚ । ਤਨਿ-ਸਰੀਰ ਵਿਚ, ਹਿਰਦੇ ਵਿਚ । ਰਵਿ ਰਹਿਆ-ਆ ਵੱਸਿਆ । ਪਰਮਾਨੰਦਾ-ਸਭ ਤੋਂ ਉੱਚੇ ਆਨੰਦ ਦਾ ਮਾਲਕ । ਅਨੰਤ-ਬੇਅੰਤ । ਦਇਆਲ-ਦਇਆ ਦਾ ਘਰ । ਸ੍ਰੀਧਰ-[ਸ੍ਰੀ-ਲੱਛਮੀ] ਮਾਇਆ ਦਾ ਪਤੀ । ਪਤਿਤ ਉਧਾਰਣੇ-ਵਿਕਾਰੀਆਂ ਨੂੰ

ਵਿਕਾਰਾਂ ਤੋਂ ਬਚਾਣ ਵਾਲਾ । ਪ੍ਰਭਿ-ਪ੍ਰਭੂ ਨੇ । ਭੀ-[ਲਾਡੜ 'ਭਉ' ਤੋਂ ਬਹੁ ਵਚਨ] ।
ਸਿੰਧੂ-ਸਮੁੰਦਰ । ਸਾਗਰ-ਸਮੁੰਦਰ । ਕੰਠਿ-ਗਲ ਨਾਲ । ਬਿਰਦੁ-ਮੁੱਢ-ਕਦੀਮਾਂ ਦਾ
ਸੁਭਾਉ । ਸੰਦਾ-ਦਾ । ਕੋਲ-ਚੋਜ-ਤਮਾਸ਼ੇ । ਕਰੰਦਾ-ਕਰਨ ਵਾਲਾ । ੪ ।

ਅਰਥ :- ਸਭ ਤੋਂ ਸ੍ਰੇਸ਼ਟ ਆਨੰਦ ਦਾ ਮਾਲਕ-ਪ੍ਰਭੂ ਜਿਸ ਮਨ ਵਿਚ ਕ੍ਰਿਸ ਹਿਰਦੇ
ਵਿਚ ਅਸਦਾ ਹੈ, ਉਸ ਹਿਰਦੇ-ਘਰ ਵਿਚ (ਮਾਨੋ) ਖੁਸ਼ੀ ਦੇ ਗੀਤ (ਗਾਏ ਜਾ ਰਹੇ
ਹਨ) ਕੋਤਕ-ਤਮਾਸ਼ੇ (ਹੋ ਰਹੇ ਹਨ), ਆਨੰਦ (ਹੋ ਰਹੇ ਹਨ) । ਪ੍ਰਭੂ-ਪਤੀ ਬੇਅੰਤ ਹੈ,
ਸਦਾ ਦਇਆ ਦਾ ਘਰ ਹੈ, ਲੱਛਮੀ ਦਾ ਆਸਰਾ ਹੈ, ਸ੍ਰਿਸ਼ਟੀ ਦੀ ਸਾਰ ਲੈਣ ਵਾਲਾ ਹੈ,
ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲਾ ਹੈ । ਉਸ ਮੁਰਾਰੀ ਪ੍ਰਭੂ ਨੇ ਜਿਸ ਜੀਵ
ਉੱਤੇ ਮੋਹਰ ਦੀ ਨਿਗਾਹ ਕਰ ਦਿੱਤੀ, ਉਸ ਜੀਵ ਨੂੰ ਅਨੇਕਾਂ ਸਹਿਮਾਂ-ਭਰੇ ਸੰਸਾਰ-
ਸਮੁੰਦਰ ਤੋਂ ਪਾਰ ਲੰਘਾ ਲਿਆ ।

ਨਾਨਕ ਬੇਨਤੀ ਕਰਦਾ ਹੈ-ਮਾਲਕ-ਪ੍ਰਭੂ ਦਾ ਇਹ ਮੁੱਢ-ਕਦੀਮਾਂ ਦਾ ਸੁਭਾਉ ਹੈ
ਕਿ ਜੇਹੜਾ ਜੀਵ ਉਸ ਦੀ ਸਰਨ ਆਉਂਦਾ ਹੈ ਉਸ ਨੂੰ ਉਹ ਆਪਣੇ ਗਲ ਨਾਲ ਲਾ
ਲੈਂਦਾ ਹੈ, ਤੇ ਉਹ ਸਦਾ ਚੋਜ ਤਮਾਸ਼ੇ ਕਰਨ ਵਾਲਾ ਪ੍ਰਭੂ (ਉਸ ਸਰਨ ਆਏ ਨੂੰ) ਮਿਲ
ਪੈਂਦਾ ਹੈ । ੪ । ੧ । ੪ ।

ਬਿਹਾਗੜਾ ਮਹਲਾ ੫ ॥ ਹਰਿ ਚਰਣ ਸਰੋਵਰ ਤਹ ਕਰਹੁ ਨਿਵਾਸੁ
ਮਨਾ ॥ ਕਰਿ ਮਜਨੁ ਹਰਿ ਸਰੇ ਸਭਿ ਕਿਲਬਿਖ ਨਾਸੁ ਮਨਾ ॥ ਕਰਿ ਸਦਾ
ਮਜਨੁ ਗੋਬਿੰਦ ਸਜਨੁ ਦੁਖ ਅੰਧੇਰਾ ਨਾਸੇ ॥ ਜਨਮ ਮਰਣੁ ਨ ਹੋਇ ਤਿਸ
ਕਉ ਕਟੈ ਜਮ ਕੇ ਫਾਸੇ ॥ ਮਿਲੁ ਸਾਧਸੰਗੇ ਨਾਮ ਰੰਗੇ ਤਹਾ ਪੂਰਨ ਆਸੇ ॥
ਬਿਨਵੰਤਿ ਨਾਨਕ ਧਾਰਿ ਕਿਰਪਾ ਹਰਿ ਚਰਣ ਕਮਲ ਨਿਵਾਸੇ ॥ ੧ ॥

[ਪੰਨਾ ੫੪੪]

ਪਦ ਅਰਥ :- ਸਰ-ਤਾਲਾਬ । ਸਰੋਵਰ-ਸ੍ਰੇਸ਼ਟ ਤਾਲਾਬ । ਤਹ-ਉੱਚ ।
ਮਨਾ-ਹੋ ਮਨ ! ਮਜਨੁ-ਇਸ਼ਨਾਨ । ਸਰੋ-ਸਰਿ, ਸਰ ਵਿਚ । ਹਰਿ ਸਰੋ-ਪਰਮਾਤਮਾ
(ਦੀ ਸਿਫਤਿ ਸਾਲਾਹ) ਦੇ ਸਰ ਵਿਚ । ਸਭਿ-ਸਾਰੇ । ਕਿਲਬਿਖ-ਪਾਪ । ਸਜਨੁ-
ਮਿੱਤਰ । ਨਾਸੇ-ਨਾਸ ਕਰ ਦੇਂਦਾ ਹੈ । ਕਉ-ਨੂੰ । ਕਟੈ-ਕੱਟ ਦੇਂਦਾ ਹੈ । ਫਾਸੇ-
ਫਾਹੀਆਂ । ਰੰਗੇ-ਰੰਗਿ, ਪ੍ਰੇਮ ਵਿਚ । ਤਹਾ-ਉਸ (ਸਾਧ ਸੰਗਤਿ) ਵਿਚ । ਹਰਿ-ਹੋ
ਹਰੀ ! ੧ ।

ਅਰਥ :- ਹੋ ਮੇਰੇ ਮਨ ! ਪਰਮਾਤਮਾ ਦੇ ਚਰਨ (ਮਾਨੋ) ਸੁੰਦਰ ਤਾਲਾਬ ਹੈ, ਉਸ
ਵਿਚ ਤੂੰ (ਸਦਾ) ਟਿਕਿਆ ਰਹੁ । ਹੋ ਮਨ ! ਪਰਮਾਤਮਾ (ਦੀ ਸਿਫਤਿ ਸਾਲਾਹ) ਦੇ
ਤਾਲਾਬ ਵਿਚ ਇਸ਼ਨਾਨ ਕਰਿਆ ਕਰ, ਤੇਰੇ ਸਾਰੇ ਪਾਪਾਂ ਦਾ ਨਾਸ ਹੋ ਜਾਇਗਾ । ਹੋ
ਮਨ ! ਸਦਾ (ਹਰਿ-ਸਰ ਵਿਚ) ਇਸ਼ਨਾਨ ਕਰਦਾ ਰਿਹਾ ਕਰ । (ਜੇਹੜਾ ਮਨੁੱਖ ਇਹ

ਇਸਨਾਨ ਕਰਦਾ ਹੈ) ਮਿੱਤਰ ਪ੍ਰਭੂ ਉਸ ਦੇ ਸਾਰੇ ਦੁੱਖ ਨਾਸ ਕਰ ਦੇਂਦਾ ਹੈ ਉਸ ਦਾ ਮੋਹ ਦਾ ਹਨੇਰਾ ਦੂਰ ਕਰ ਦੇਂਦਾ ਹੈ। ਉਸ ਮਨੁੱਖ ਨੂੰ ਜਨਮ-ਮਰਨ ਦਾ ਗੋੜ ਨਹੀਂ ਭੁਗਤਣਾ ਪੈਂਦਾ, ਮਿੱਤਰ-ਪ੍ਰਭੂ ਉਸ ਦੀਆਂ ਜਮ ਦੀਆਂ ਫਾਹੀਆਂ (ਆਤਮਕ ਮੌਤ ਲਿਆਉਣ ਵਾਲੀਆਂ ਫਾਹੀਆਂ) ਕੱਟ ਦੇਂਦਾ ਹੈ। ਹੇ ਮਨ ! ਸਾਧ ਸੰਗਤਿ ਵਿਚ ਮਿਲ, ਪਰਮਾਤਮਾ ਦੇ ਨਾਮ-ਰੰਗ ਵਿਚ ਜੁੜਿਆ ਕਰ, ਸਾਧ ਸੰਗਤਿ ਵਿਚ ਹੀ ਤੇਰੀ ਹਰੇਕ ਆਸ ਪੂਰੀ ਹੋਵੇਗੀ।

ਨਾਨਕ ਬੇਨਤੀ ਕਰਦਾ ਹੈ—ਹੇ ਹਰੀ ! ਕਿਰਪਾ ਕਰ, ਤੇਰੇ ਸੋਹਣੇ ਕੌਮਲ ਚਰਨਾਂ ਵਿਚ ਮੇਰਾ ਮਨ ਸਦਾ ਟਿਕਿਆ ਰਹੇ । ੧ ।

ਤਹ ਅਨਦ ਬਿਨੋਦ ਸਦਾ ਅਨਹਦ ਬੁਣਕਾਰੋ ਰਾਮ॥ ਮਿਲਿ ਗਾਵਹਿ ਸੰਤ ਜਨਾ ਪ੍ਰਭ ਕਾ ਜੈਕਾਰੋ ਰਾਮ ॥ ਮਿਲਿ ਸੰਤ ਗਾਵਹਿ ਖਸਮ ਭਾਵਹਿ ਹਰਿ ਪ੍ਰੇਮ ਰਸ ਰੰਗਿ ਭਿੰਨੀਆ ॥ ਹਰਿ ਲਾਭੁ ਪਾਇਆ ਆਪੁ ਮਿਟਾਇਆ ਮਿਲੇ ਚਿਰੀ ਵਿਛੁੰਨਿਆ ॥ ਗਹਿ ਭੁਜਾ ਲੀਨੇ ਦਇਆ ਕੀਨੇ ਪ੍ਰਭ ਏਕ ਅਗਮ ਅਪਾਰੋ ॥ ਬਿਨਵੰਤਿ ਨਾਨਕ ਸਦਾ ਨਿਰਮਲ ਸਚੁ ਸਬਦੁ ਰੁਣਬੁਣਕਾਰੋ ॥ ੨ ॥ [ਪੰਨਾ ੫੪੫]

ਪਦ ਅਰਥ :—ਤਹ—ਉੱਥੇ, ਸਾਧ ਸੰਗਤਿ ਵਿਚ । ਬਿਨੋਦ—ਖੁਸ਼ੀਆਂ । ਅਨਹਦ—ਇਕ-ਰਸ, ਲਗਾਤਾਰ । ਬੁਣਕਾਰੋ—(ਵੱਜ ਰਹੇ ਸਾਜਾਂ ਦੀ) ਮੱਠੀ ਮੱਠੀ ਆਵਾਜ਼ । ਮਿਲਿ—ਮਿਲ ਕੇ । ਜੈਕਾਰੋ—ਸਿਫਤਿ ਸਾਲਾਹ । ਖਸਮ ਭਾਵਹਿ—ਖਸਮ ਨੂੰ ਪਿਆਰੇ ਲੱਗਦੇ ਹਨ । ਰੰਗਿ—ਰੰਗ ਵਿਚ । ਭਿੰਨੀਆ ਭਿੰਨੀ ਰਹਿੰਦੀ ਹੈ । ਆਪੁ—ਆਪਾ-ਭਾਵ, ਅਹੰਕਾਰ । ਚਿਰੀ ਵਿਛੁੰਨਿਆ—ਚਿਰਾਂ ਦੇ ਵਿਛੁੜੇ ਹੋਏ । ਗਹਿ—ਫੜ ਕੇ । ਭੁਜਾ—ਬਾਂਹ । ਅਗਮ—ਅਪਹੁੰਚ । ਅਪਾਰੋ—ਬੇਅੰਤ । ਸਚੁ ਸਬਦੁ—ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ । ਰੁਣਬੁਣਕਾਰੋ—ਮਿੱਠੀ ਸੁਰੀਲੀ ਮੱਧਮ ਆਵਾਜ਼ । ੨।

ਅਰਥ :—ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਤੇ ਖੁਸ਼ੀਆਂ ਦੀ (ਮਾਨੋ) ਇਕ-ਰਸ ਹੋ ਚਲੀ ਰਹਿੰਦੀ ਹੈ । ਸਾਧ ਸੰਗਤਿ ਵਿਚ ਸੰਤ ਜਨ ਮਿਲ ਕੇ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਰਹਿੰਦੇ ਹਨ । ਸੰਤ ਜਨ ਸਿਫਤਿ ਸਾਲਾਹ ਦੇ ਗੀਤ ਗਾਂਦੇ ਹਨ, ਉਹ ਖਸਮ-ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹਨਾਂ ਦੀ ਸੁਰਤਿ ਪਰਮਾਤਮਾ ਦੇ ਪ੍ਰੇਮ-ਰਸ ਦੇ ਰੰਗ ਵਿਚ ਭਿੰਨੀ ਰਹਿੰਦੀ ਹੈ । ਉਹ (ਇਸ ਮਨੁੱਖਾ ਜਨਮ ਵਿਚ) ਪਰਮਾਤਮਾ ਦੇ ਨਾਮ ਦੀ ਖੱਟੀ ਖੱਟਦੇ ਹਨ, (ਆਪਣੇ ਅੰਦਰੋਂ) ਆਪਾ-ਭਾਵ ਮਿਟਾ ਲੈਂਦੇ ਹਨ, ਚਿਰਾਂ ਤੋਂ ਵਿਛੁੜੇ ਹੋਏ (ਮੁੜ ਪਰਮਾਤਮਾ ਨੂੰ) ਮਿਲ ਪੈਂਦੇ ਹਨ । ਅਪਹੁੰਚ

ਤੇ ਬੇਅੰਤ ਪਰਮਾਤਮਾ ਉਹਨਾਂ ਉਤੇ ਦਇਆ ਕਰਦਾ ਹੈ, (ਉਹਨਾਂ ਦੀ) ਬਾਂਹ ਫੜ ਕੇ (ਉਹਨਾਂ ਨੂੰ) ਆਪਣੇ ਬਣਾ ਲੈਂਦਾ ਹੈ। ਨਾਨਕ ਬੇਨਤੀ ਕਰਦਾ ਹੈ—ਉਹ ਸੰਤ ਜਨ ਸਦਾ ਲਈ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਪਰਮਾਤਮਾ ਦੀ ਸਿਫਤਿ ਸਾਲਾਹ ਦੀ ਬਾਣੀ ਉਹਨਾਂ ਦੇ ਅੰਦਰ ਸਿੱਠੀ ਸਿੱਠੀ ਰੋ ਚਲਾਈ ਰੱਖਦੀ ਹੈ। ੨।

ਸੁਣਿ ਵਡਭਾਗੀਆ ਹਰਿ ਅੰਮ੍ਰਿਤ ਬਾਣੀ ਰਾਮ॥ ਜਿਨੁ ਕਉ ਕਰਮਿ ਲਿਖੀ ਤਿਸੁ ਰਿਦੈ ਸਮਾਣੀ ਰਾਮ॥ ਅਕਥ ਕਹਾਣੀ ਤਿਨੀ ਜਾਣੀ ਜਿਸੁ ਆਪਿ ਪ੍ਰਭੁ ਕਿਰਪਾ ਕਰੇ॥ ਅਮਰੁ ਥੀਆ ਬਿਰਿ ਨਾ ਮੂਆ ਕਲਿ ਕਲੇਸਾ ਦੁਖ ਹਰੇ॥ ਹਰਿ ਸਰਣਿ ਪਾਈ ਤਜਿ ਨਾ ਜਾਈ ਪ੍ਰਭ ਪ੍ਰੀਤਿ ਮਨਿ ਤਨਿ ਭਾਣੀ॥ ਬਿਨਵੰਤਿ ਨਾਨਕ ਸਦਾ ਗਾਈਐ ਪਵਿਤ੍ਰ ਅੰਮ੍ਰਿਤ ਬਾਣੀ॥੩॥

[ਪੰਨਾ ੫੪੫]

ਪਦ ਅਰਥ :- ਅੰਮ੍ਰਿਤ—ਆਤਮਕ ਜੀਵਨ ਦੇਣ ਵਾਲੀ। ਜਿਨੁ ਕਉ—ਜਿਨ੍ਹਾਂ ਦੇ ਮੱਥੇ ਉਤੇ। ਕਰਮਿ—(ਪਰਮਾਤਮਾ ਦੀ) ਬਖਸ਼ਿਸ਼ ਨਾਲ। ਤਿਸੁ ਰਿਦੈ—ਉਸ ਉਸ ਮਨੁੱਖ ਦੇ ਹਿਰਦੇ ਵਿਚ। [ਨੋਟ ! ਲਫਜ਼ 'ਜਿਨੁ' ਬਹੁ ਵਚਨ ਹੈ, ਲਫਜ਼ 'ਤਿਸੁ' ਇਕ ਵਚਨ ਹੈ। ਦੋਹਾਂ ਦਾ ਮੇਲ ਠੀਕ ਕਰਨ ਲਈ 'ਤਿਸੁ' ਦਾ ਅਰਥ 'ਤਿਸੁ ਤਿਸੁ' ਕਰਨਾ ਹੈ। ਅਕਥ—ਜਿਸ ਦਾ ਸਰੂਪ ਬਿਆਨ ਨਾਂਹ ਕੀਤਾ ਜਾ ਸਕੇ। ਜਿਸੁ—ਜਿਸ ਜਿਸ ਉਤੇ। ਅਮਰੁ—ਅਟੱਲ ਆਤਮਕ ਜੀਵਨ ਵਾਲਾ। ਨਾ ਮੂਆ—ਆਤਮਕ ਮੌਤ ਦੇ ਕਾਬੂ ਨਹੀਂ ਆਉਂਦਾ। ਕਲਿ—ਝਗੜੇ। ਹਰੇ—ਦੂਰ ਕਰ ਲੈਂਦਾ ਹੈ। ਤਜਿ—ਛੱਡ ਕੇ। ਮਨਿ—ਮਨ ਵਿਚ। ਤਨਿ—ਹਿਰਦੇ ਵਿਚ। ਭਾਣੀ—ਪਿਆਰੀ ਲੱਗੀ। ਗਾਈਐ—ਗਾਣੀ ਚਾਹੀਦੀ ਹੈ। ੩।

ਅਰਥ :- ਹੇ ਭਾਗਾਂ ਵਾਲੇ ! ਆਤਮਕ ਜੀਵਨ ਦੇਣ ਵਾਲੀ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ ਸਦਾ ਸੁਣਿਆ ਕਰ। ਇਹ ਬਾਣੀ ਉਸ ਉਸ (ਵਡ-ਭਾਗੀ) ਦੇ ਹਿਰਦੇ ਵਿਚ ਵੱਸਦੀ ਹੈ ਜਿਨ੍ਹਾਂ ਦੇ ਮੱਥੇ ਉਤੇ ਪਰਮਾਤਮਾ ਦੀ ਬਖਸ਼ਿਸ਼ ਨਾਲ ਇਸ ਦੀ ਪ੍ਰਾਪਤੀ ਦਾ ਲੇਖ ਲਿਖਿਆ ਹੁੰਦਾ ਹੈ। ਜਿਸ ਜਿਸ ਮਨੁੱਖ ਉਤੇ ਪ੍ਰਭੂ ਆਪ ਕਿਰਪਾ ਕਰਦਾ ਹੈ ਉਹ ਬੰਦੇ ਅਕੱਥ ਪ੍ਰਭੂ ਦੀ ਸਿਫਤਿ ਸਾਲਾਹ ਨਾਲ ਸਾਂਝ ਪਾਂਦੇ ਹਨ।

(ਜੇਹੜਾ ਮਨੁੱਖ ਪਰਮਾਤਮਾ ਦੀ ਸਿਫਤਿ ਸਾਲਾਹ ਨਾਲ ਸਾਂਝ ਪਾਂਦਾ ਹੈ) ਉਹ ਅਟੱਲ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ, ਉਹ ਮੁੜ ਕਦੇ ਆਤਮਕ ਮੌਤ ਨਹੀਂ ਸਹੇੜਦਾ, ਉਹ (ਆਪਣੇ ਅੰਦਰੋਂ) ਸਾਰੇ ਦੁੱਖ ਕਲੇਸ਼ ਝਗੜੇ ਦੂਰ ਕਰ ਲੈਂਦਾ ਹੈ, ਉਹ ਮਨੁੱਖ ਉਸ ਪ੍ਰਮਾਤਮਾ ਦੀ ਸਰਨ ਪ੍ਰਾਪਤ ਕਰ ਲੈਂਦਾ ਹੈ ਜੇਹੜਾ ਕਦੇ ਛੱਡ ਕੇ ਨਹੀਂ ਜਾਂਦਾ, ਉਸ ਮਨੁੱਖ ਦੇ ਮਨ ਵਿਚ, ਹਿਰਦੇ ਵਿਚ ਪ੍ਰਭੂ ਦੀ ਪ੍ਰੀਤਿ ਪਿਆਰੀ ਲੱਗਣ ਲੱਗ ਪੈਂਦੀ ਹੈ।

ਨਾਨਕ ਬੇਨਤੀ ਕਰਦਾ ਹੈ—(ਹੇ ਭਾਈ !) ਆਤਮਕ ਜੀਵਨ ਦੇਣ ਵਾਲੀ ਸਿਫਤਿ ਸਾਲਾਹ ਦੀ ਪਵਿਤ੍ਰ ਬਾਣੀ ਸਦਾ ਗਾਣੀ ਚਾਹੀਦੀ ਹੈ । ੩ ।

ਮਨ ਤਨ ਗਲਤੁ ਭਏ ਕਿਛੁ ਕਹਣੁ ਨਾ ਜਾਈ ਰਾਮ ॥ ਜਿਸ ਤੇ ਉਪਜਿਅੜਾ ਤਿਨਿ ਲੀਆ ਸਮਾਈ ਰਾਮ ॥ ਮਿਲਿ ਬ੍ਰਹਮ ਜੋਤੀ ਓਤਿ ਪੋਤੀ ਉਦਕੁ ਉਦਕਿ ਸਮਾਇਆ ॥ ਜਲਿ ਥਲਿ ਮਹੀਅਲਿ ਏਕੁ ਰਵਿਆ ਨਹ ਦੂਜਾ ਦ੍ਰਿਸਟਾਇਆ ॥ ਬਣਿ ਤ੍ਰਿਣਿ ਤ੍ਰਿਭਵਣਿ ਪੂਰਿ ਪੂਰਨ ਕੀਮਤਿ ਕਹਣੁ ਨ ਜਾਈ ॥ ਬਿਨਵੰਤਿ ਨਾਨਕ ਆਪਿ ਜਾਣੈ ਜਿਨਿ ਏਹ ਬਣਤ ਬਣਾਈ ॥ ੪ ॥ ੨ ॥ ੫ ॥ [ਪੰਨਾ ੫੪੫]

ਪਦ ਅਰਥ :—ਗਲਤੁ—ਗਲਤਾਨ, ਮਸਤ । ਕਹਣੁ ਨ ਜਾਈ—ਬਿਆਨ ਨਹੀਂ ਕੀਤਾ ਜਾ ਸਕਦਾ । ਜਿਸ ਤੇ—ਜਿਸ (ਪਰਮਾਤਮਾ) ਤੋਂ [ਲਫਜ਼ 'ਜਿਸੁ' ਦਾ ਸੰਬੰਧਕ 'ਤੇ' ਦੇ ਕਾਰਨ ਉੱਠ ਗਿਆ ਹੈ] । ਤਿਨਿ—ਉਸ (ਪਰਮਾਤਮਾ) ਨੇ । ਲੀਆ ਸਮਾਈ—ਆਪਣੇ ਵਿਚ ਮਿਲਾ ਲਿਆ । ਮਿਲਿ—ਮਿਲ ਕੇ । ਓਤਿ—ਉਣੇ ਹੋਏ ਵਿਚ । ਪੋਤੀ—ਪੋਤਿ-ਪ੍ਰੋਤਿ ਹੋਏ ਵਿਚ । ਓਤ ਪੋਤੀ—(ਕੱਪੜੇ ਦੇ) ਤਾਣੇ ਪੋਟੇ ਵਾਂਗ । ਉਦਕੁ—ਪਾਣੀ । ਉਦਕਿ—ਪਾਣੀ ਵਿਚ । ਜਲਿ—ਪਾਣੀ ਵਿਚ । ਥਲਿ—ਧਰਤੀ ਵਿਚ । ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ । ਜਿਨਿ—ਜਿਸ (ਪਰਮਾਤਮਾ) ਨੇ । ੪ ।

ਅਰਥ :—('ਅੰਮ੍ਰਿਤ ਬਾਣੀ' ਦੀ ਬਰਕਤਿ ਨਾਲ ਮਨੁੱਖ ਦਾ) ਮਨ ਤੇ ਹਿਰਦਾ (ਪਰਮਾਤਮਾ ਦੀ ਯਾਦ ਵਿਚ ਇਸ ਤਰ੍ਹਾਂ) ਮਸਤ ਹੋ ਜਾਂਦਾ ਹੈ ਕਿ (ਇਸ ਦੀ ਬਾਬਤ) ਕੁਝ ਦੱਸਿਆ ਨਹੀਂ ਜਾ ਸਕਦਾ, (ਬੱਸ ! ਇਹ ਹੀ ਕਿਹਾ ਜਾ ਸਕਦਾ ਹੈ ਕਿ) ਜਿਸ ਪਰਮਾਤਮਾ ਤੋਂ ਉਹ ਪੈਦਾ ਹੋਇਆ ਸੀ ਉਸ ਨੇ (ਉਸ ਨੂੰ) ਆਪਣੇ ਵਿਚ ਮਿਲਾ ਲਿਆ । ਤਾਣੇ ਪੋਟੇ ਵਾਂਗ ਪਰਮਾਤਮਾ ਦੀ ਜੋਤਿ ਵਿਚ ਮਿਲ ਕੇ (ਉਹ ਇਉਂ ਹੋ ਗਿਆ ਜਿਵੇਂ) ਪਾਣੀ ਵਿਚ ਪਾਣੀ ਮਿਲ ਜਾਂਦਾ ਹੈ । (ਫਿਰ ਉਸ ਮਨੁੱਖ ਨੂੰ) ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਇਕ ਪਰਮਾਤਮਾ ਹੀ ਮੌਜੂਦ ਦਿੱਸਦਾ ਹੈ (ਉਸ ਤੋਂ ਬਿਨਾ) ਕੋਈ ਹੋਰ ਨਹੀਂ ਦਿੱਸਦਾ । ਉਸ ਮਨੁੱਖ ਨੂੰ ਪਰਮਾਤਮਾ ਜੰਗਲ ਵਿਚ, ਘਾਹ (ਦੇ ਹਰੇਕ ਤੀਲੇ) ਵਿਚ, ਸਾਰੇ ਸੰਸਾਰ ਵਿਚ ਵਿਆਪਕ ਜਾਪਦਾ ਹੈ (ਉਸ ਮਨੁੱਖ ਦੀ ਆਤਮਕ ਅਵਸਥਾ ਦਾ) ਮੁੱਲ ਬਿਆਨ ਨਹੀਂ ਕੀਤਾ ਜਾ ਸਕਦਾ । ਨਾਨਕ ਬੇਨਤੀ ਕਰਦਾ ਹੈ—ਜਿਸ ਪਰਮਾਤਮਾ ਨੇ (ਉਸ ਮਨੁੱਖ ਦੀ ਆਤਮਕ ਅਵਸਥਾ ਦੀ) ਇਹ ਖੇਡ ਬਣਾ ਦਿੱਤੀ ਉਹ ਆਪ ਹੀ ਉਸ ਨੂੰ ਸਮਝਦਾ ਹੈ । ੪ । ੨ । ੫ ।

ਬਿਹਾਰਗੜਾ ਮਹਲਾ ੫ ॥ ਖੋਜਤ ਸੰਤ ਫਿਰਹਿ ਪ੍ਰਭ ਪ੍ਰਾਣ ਅਧਾਰੇ
 ਰਾਮ ॥ ਤਾਣੁ ਤਨੁ ਖੀਨ ਭਇਆ ਬਿਨੁ ਮਿਲਤ ਪਿਆਰੇ ਰਾਮ ॥ ਪ੍ਰਭ
 ਮਿਲਹੁ ਪਿਆਰੇ ਮਇਆ ਧਾਰੇ ਕਰਿ ਦਇਆ ਲੜਿ ਲਾਇ ਲੀਜੀਐ ॥
 ਦੇਹਿ ਨਾਮੁ ਅਪਨਾ ਜਪਉ ਸੁਆਮੀ ਹਰਿ ਦਰਸ ਪੇਖੇ ਜੀਜੀਐ ॥ ਸਮਰਥ
 ਪੂਰਨ ਸਦਾ ਨਿਹਚਲ ਉਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਧਾਰਿ
 ਕਿਰਪਾ ਮਿਲਹੁ ਪ੍ਰਾਨ ਪਿਆਰੇ ॥੧॥ [ਪੰਨਾ ੫੪੫]

ਪਦ ਅਰਥ :- ਖੋਜਤ ਫਿਰਹਿ—ਲੱਭਦੇ ਫਿਰਦੇ ਹਨ । ਪ੍ਰਾਣ ਅਧਾਰੇ ਰਾਮ—ਜਿੰਦ
 ਦੇ ਆਸਰੇ ਪ੍ਰਭੂ ਨੂੰ । ਤਾਣੁ—ਤਾਕਤ, ਬਲ । ਤਨੁ—ਸਰੀਰ । ਖੀਨ—ਲਿੱਸਾ, ਕਮਜ਼ੋਰ ।
 ਪ੍ਰਭ—ਹੇ ਪ੍ਰਭੂ ! ਮਇਆ—ਦਇਆ । ਧਾਰੇ—ਧਾਰਿ, ਧਾਰ ਕੇ । ਲੜਿ—ਲੜ ਨਾਲ ।
 ਜਪਉ—ਜਪਉਂ, ਮੈਂ ਜਪਾਂ । ਸੁਆਮੀ—ਹੇ ਸੁਆਮੀ ! ਪੇਖੇ—ਪੇਖਿ, ਵੇਖ ਕੇ । ਜੀਜੀਐ—
 ਜੀਉ ਪਈਦਾ ਹੈ । ਨਿਹਚਲ—ਸਦਾ ਕਾਇਮ ਰਹਿਣ ਵਾਲੇ ! ਪ੍ਰਾਨ ਪਿਆਰੇ—ਹੇ ਜਿੰਦ
 ਤੋਂ ਪਿਆਰੇ । ੧ ।

ਅਰਥ :- (ਹੇ ਭਾਈ !) ਸੰਤ ਜਨ ਜਿੰਦ ਦੇ ਆਸਰੇ ਪਰਮਾਤਮਾ ਨੂੰ (ਸਦਾ)
 ਭਾਲਦੇ ਫਿਰਦੇ ਹਨ, ਪਿਆਰੇ ਪ੍ਰਭੂ ਨੂੰ ਮਿਲਣ ਤੋਂ ਬਿਨਾ ਉਹਨਾਂ ਦਾ ਸਰੀਰ ਲਿੱਸਾ ਪੈ
 ਜਾਂਦਾ ਹੈ ਉਹਨਾਂ ਦਾ ਸਰੀਰਕ ਬਲ ਘਟ ਜਾਂਦਾ ਹੈ ।

ਹੇ ਪਿਆਰੇ ਪ੍ਰਭੂ ! ਮੇਹਰ ਕਰ ਕੇ ਮੈਨੂੰ ਮਿਲ, ਦਇਆ ਕਰ ਕੇ ਮੈਨੂੰ ਆਪਣੇ ਲੜ
 ਲਾ ਲੈ । ਹੇ ਮੇਰੇ ਸੁਆਮੀ ! ਮੈਨੂੰ ਆਪਣਾ ਨਾਮ ਦੇਹ, ਮੈਂ (ਤੇਰੇ ਨਾਮ ਨੂੰ ਸਦਾ) ਜਪਦਾ
 ਰਹਾਂ, ਤੇਰਾ ਦਰਸ਼ਨ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ । ਨਾਨਕ
 ਬੇਨਤੀ ਕਰਦਾ ਹੈ—ਹੇ ਸਭ ਤਾਕਤਾਂ ਦੇ ਮਾਲਕ ! ਹੇ ਸਰਥ ਵਿਆਪਕ ! ਹੇ ਸਦਾ ਅਟੱਲ
 ਰਹਿਣ ਵਾਲੇ ! ਹੇ ਸਭ ਤੋਂ ਉੱਚੇ ! ਹੇ ਅਪਹੁਚ ! ਹੇ ਬੇਅੰਤ ! ਹੇ ਜਿੰਦ ਤੋਂ ਪਿਆਰੇ !
 ਮੇਹਰ ਕਰ ਕੇ ਮੈਨੂੰ ਆ ਮਿਲ । ੧ ।

ਜਪ ਤਪ ਬਰਤ ਕੀਨੇ ਪੇਖਨ ਕਉ ਚਰਣਾ ਰਾਮ ॥ ਤਪਤਿ ਨ
 ਕਤਹਿ ਬੁਝੈ ਬਿਨੁ ਸੁਆਮੀ ਸਰਣਾ ਰਾਮ ॥ ਪ੍ਰਭ ਸਰਣਿ ਤੇਰੀ ਕਾਟਿ ਬੇਰੀ
 ਸੰਸਾਰੁ ਸਾਗਰੁ ਤਾਰੀਐ ॥ ਅਨਾਥ ਨਿਰਗੁਨਿ ਕਛੁ ਨਾ ਜਾਨਾ ਮੇਰਾ ਗੁਣੁ
 ਅਉਗੁਣੁ ਨ ਬੀਚਾਰੀਐ ॥ ਦੀਨ ਦਇਆਲ ਗੋਪਾਲ ਪ੍ਰੀਤਮ ਸਮਰਥ
 ਕਾਰਣ ਕਰਣਾ ॥ ਨਾਨਕ ਚਾੜ੍ਹਕ ਹਰਿ ਬੂੰਦ ਮਾਗੈ ਜਪਿ ਜੀਵਾ ਹਰਿ
 ਹਰਿ ਚਰਣਾ ॥ ੨ ॥ [ਪੰਨਾ ੫੪੫]

ਪਦ ਅਰਥ :- ਪੇਖਨ ਕਉ—ਵੇਖਣ ਵਾਸਤੇ । ਤਪਤਿ—ਤਪਸ, ਸੜਨ । ਕਤਹਿ—

ਜਿਥੇ ਭੀ । ਪ੍ਰਭ-ਹੇ ਪ੍ਰਭੂ ! ਬੇਰੀ-ਬੇੜੀ । ਤਾਰੀਆ-ਪਾਸ ਲੰਘਾ ਲੈ । ਅਨਾਥ-
 ਨਿਆਸਰਾ । ਨਾ ਜਾਨਾ-ਨ ਜਾਨਾਂ, ਮੈਂ ਨਹੀਂ ਜਾਣਦਾ । ਨ ਬੀਚਾਰੀਐ-ਸਿਖਿਆਲ
 ਵਿਚ ਨਾਂਹ ਲਿਆਵੀਂ । ਚਾਕਿਕ-ਪਪੀਹਾ । ਮਾਰੀ-ਮੰਝਦਾ ਹੈ । ਜੀਵਾਂ-ਜੀਵਾਂ, ਮੈਂ
 ਲੱਊਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ । ੨ ।

ਅਰਥ :- ਪਰਮਾਤਮਾ ਦੇ ਚਰਨਾਂ ਦਾ ਚਰਸ਼ਨ ਕਰਨ ਵਾਸਤੇ ਅਨੇਕਾਂ ਜਪ ਕੀਤੇ,
 ਧੂਣੀਆਂ ਤਪਾਈਆਂ, ਵਰਤ ਰੱਖੇ; ਪਰ ਮਾਲਕ-ਪ੍ਰਭੂ ਦੀ ਸਰਨ ਤੋਂ ਬਿਨਾ ਕਿਤੇ ਭੀ
 ਮਨ ਦੀ ਭਪਸ਼ ਨਹੀਂ ਬੁੱਝਦੀ । ਹੇ ਪ੍ਰਭੂ ! (ਜਪਾਂ ਤਪਾਂ ਦੇ ਆਸਰੇ ਛੱਡ ਕੇ) ਮੈਂ ਭੇਰੀ
 ਸਰਨ ਆਇਆ ਹਾਂ, ਮੇਰੀ ਮਾਇਆ ਦੇ ਮੋਹ ਦੀ ਬੇੜੀ ਕੱਟ ਦੇ, ਮੈਨੂੰ ਸੰਸਾਰ-ਸਮੁੰਦਰ
 ਤੋਂ ਪਾਰ ਲੰਘਾ ਲੈ । ਹੇ ਪ੍ਰਭੂ ! ਮੇਰਾ ਹੋਰ ਕੋਈ ਆਸਰਾ ਨਹੀਂ, ਮੈਂ ਗੁਣ-ਯੋਗ ਚਾ, (ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਲਈ) ਮੈਂ ਕੋਈ ਢੰਗ ਨਹੀਂ ਜਾਣਦਾ, ਮੇਰਾ ਨਾਂਹ
 ਕੋਈ ਗੁਣ ਨਾਂਹ ਕੋਈ ਔਗਣ ਕੋਈ ਭੀ ਆਪਣੇ ਸ਼ਿਖਿਆਲ ਵਿਚ ਨਾਂਹ ਲਿਆਵੀਂ ।

ਹੇ ਨਾਨਕ ! (ਆਖ-) ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ! ਹੇ ਸਿਖਣੀ
 ਦੇ ਰਾਖੇ ! ਹੇ ਪ੍ਰੀਤਮ ! ਹੇ ਸਾਰੀਆਂ ਤਾਕਤਾਂ ਦੇ ਮਾਲਕ ! ਹੇ ਜਗਤ ਦੇ ਮੂਲ ! (ਜਿਵੇਂ)
 ਪਪੀਹਾ (ਵਰਖਾ ਦੀ) ਬੂੰਦ ਮੰਗਦਾ ਹੈ (ਤਿਵੇਂ ਮੈਂ ਤੇਰੇ ਨਾਮ-ਅੰਮ੍ਰਿਤ ਦੀ ਬੂੰਦ ਮੰਗਦਾ
 ਹਾਂ) ਤੇਰੇ ਚਰਨਾਂ ਦਾ ਧਿਆਨ ਧਰ ਧਰ ਕੇ ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ । ੨ ।

ਅਮਿਅ ਸਰੋਵਰੇ ਪੀਉ ਹਰਿ ਹਰਿ ਨਾਮਾ ਰਾਮ ॥ ਸੰਤਹ ਸੰਗਿ ਮਿਲੈ
 ਜਪਿ ਪੂਰਨ ਕਾਮਾ ਰਾਮ ॥ ਸਭ ਕਾਮ ਪੂਰਨ ਦੁਖ ਬਿਦੀਰਨ ਹਰਿ ਨਿਮਖ
 ਮਨਹੁ ਨ ਬੀਸਰੈ ॥ ਆਨੰਦ ਅਨੰਦਿਨੁ ਸਦਾ ਸਾਰਾ ਸਰਬ ਗੁਣ ਜਗਦੀਸਰੈ ॥

ਅਗਣਤ ਉਚ ਅਪਾਰ ਠਾਕੁਰ ਅਗਮ ਜਾ ਕੇ ਧਾਮਾ ॥ ਬਿਨਵੰਤਿ ਨਾਨਕ
 ਮੇਰੀ ਇਛ ਪੂਰਨ ਮਿਲੈ ਸ੍ਰੀਰੰਗ ਰਾਮਾ ॥੩॥ [ਪੰਨਾ ੫੪੬]

ਪਦ ਅਰਥ :- ਅਮਿਅ-ਅਮਿਉ ਦਾ, [ਲਫਜ਼ 'ਅੰਮ੍ਰਿਤ' ਤੋਂ 'ਅਮਿਉ'
 ਪ੍ਰਾਕ੍ਰਿਤ-ਰੂਪ ਹੈ] ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦਾ । ਸਰੋਵਰੋ-ਸੋਹਣਾ ਸਰ,
 ਪਵਿਤ੍ਰ ਤਾਲਾਬ । ਪੀਉ-ਪੀਂਦੇ ਰਿਹਾ ਕਰੋ । ਸੰਗਿ-ਸੰਗਤਿ ਵਿਚ । ਮਿਲੈ-ਮਿਲਦਾ
 ਹੈ । ਜਪਿ-ਜਪ ਕੇ ।

ਬਿਦੀਰਨ-ਨਾਸ ਕਰਨ ਵਾਲਾ । ਨਿਮਖ-ਅੱਖ ਝਮਕਣ ਜਿਹੜਾ ਸਮਾ । ਮਨਹੁ
 -ਮਨ ਤੋਂ । ਬੀਸਰੈ-ਭੁੱਲਦਾ । ਅਨੰਦਿਨੁ-ਹਰ ਰੋੜਾ । ਸਾਰਾ-ਸਦਾ ਬਿਰ ਰਹਿਣ
 ਵਾਲਾ । ਜਗਦੀਸਰੈ-ਜਗਤ ਦੇ ਮਾਲਕ ਵਿਚ । ਅਗਣਤ-ਅਣਗਿਣਤ । ਅਪਾਰ-
 ਬੇਅੰਤ । ਠਾਕੁਰ-ਮਾਲਕ । ਅਗਮ-ਅਪਹੁਚ । ਜਾ ਕੇ-ਜਿਸ ਦਾ । ਧਾਮਾ-ਟਿਕਾਣਾ,
 ਘਰ । ਸ੍ਰੀਰੰਗ-ਲੱਛਮੀ-ਪਤੀ, ਪਰਮਾਤਮਾ । ੩ ।

ਅਰਥ :- ਹੇ ਭਾਈ ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲੇ ਜਲ ਦਾ ਪਵਿਤ੍ਰ ਤਾਲਾਬ ਹੈ, (ਇਸ ਵਿਚੋਂ) ਪੀਂਦੇ ਰਿਹਾ ਕਰੋ । (ਪਰ ਇਹ ਨਾਮ-ਜਲ) ਸੰਤ ਜਨਾਂ ਦੀ ਸੰਗਤਿ ਵਿਚ ਰਿਹਾਂ ਮਿਲਦਾ ਹੈ । ਇਹ ਹਰਿ-ਨਾਮ ਜਪ ਕੇ ਸਾਰੇ ਕਾਰਜ ਸਿਰੇ ਚੜ੍ਹ ਜਾਂਦੇ ਹਨ । ਹੇ ਭਾਈ ! ਜਗਤ ਦੇ ਮਾਲਕ ਪਰਮਾਤਮਾ ਵਿਚ ਸਾਰੇ ਹੀ ਗੁਣ ਮੌਜੂਦ ਹਨ । ਉਹ ਸਭ ਜੀਵਾਂ ਦੇ ਸਾਰੇ ਕਾਰਜ ਸਿਰੇ ਚਾੜ੍ਹਨ ਵਾਲਾ ਹੈ, ਸਭ ਦੇ ਦੁੱਖ ਨਾਸ ਕਰਨ ਵਾਲਾ ਹੈ, ਉਹ ਸਦਾ ਹੀ ਕਾਇਮ ਰਹਿਣ ਵਾਲਾ ਹੈ । ਜਿਸ ਮਨੁੱਖ ਦੇ ਮਨ ਤੋਂ ਉਹ ਪਰਮਾਤਮਾ ਅੱਖ ਬਮਕਣ ਜਿਤਨੇ ਸਮੇਂ ਲਈ ਭੀ ਨਹੀਂ ਵਿਸਰਦਾ, ਉਹ ਮਨੁੱਖ ਸਦਾ ਹਰ ਵੇਲੇ ਆਤਮਕ ਆਨੰਦ ਮਾਣਦਾ ਹੈ । ਹੇ ਭਾਈ ! ਪਰਮਾਤਮਾ ਅਣਗਿਣਤ ਗੁਣਾਂ ਵਾਲਾ ਹੈ, ਸਭ ਤੋਂ ਉੱਚਾ ਹੈ, ਬੇਅੰਤ ਹੈ, ਸਭ ਦਾ ਮਾਲਕ ਹੈ, ਉਸ ਦਾ ਟਿਕਾਣਾ (ਨਿਰੀ ਅਕਾਲ ਸਿਆਣਪ ਦੇ ਆਸਰੇ) ਅਪਹੁੰਚ ਹੈ । ਨਾਨਕ ਬੇਨਤੀ ਕਰਦਾ ਹੈ—(ਹੇ ਭਾਈ !) ਮੈਨੂੰ ਲੱਛਮੀ-ਪਤੀ ਪਰਮਾਤਮਾ ਮਿਲ ਪਿਆ ਹੈ, ਮੇਰੀ (ਚਿਰਾਂ ਦੀ) ਤਾਂਘ ਪੂਰੀ ਹੋ ਗਈ ਹੈ । ੩ ।

ਕਈ ਕੋਟਿਕ ਜਗ ਫਲਾ ਸੁਣਿ ਗਾਵਨਹਾਰੇ ਰਾਮ ॥ ਹਰਿ ਹਰਿ ਨਾਮੁ ਜਪਤ ਕੁਲ ਸਗਲੇ ਤਾਰੇ ਰਾਮ ॥ ਹਰਿਨਾਮੁ ਜਪਤ ਸੋਹੰਤ ਪ੍ਰਾਣੀ ਤਾ ਕੀ ਮਹਿਮਾ ਕਿਤ ਗਨਾ ॥ ਹਰਿ ਬਿਸਰੁ ਨਾਹੀ ਪ੍ਰਾਨ ਪਿਆਰੇ ਚਿਤਵੰਤਿ ਦਰਸਨੁ ਸਦ ਮਨਾ ॥ ਸੁਭ ਦਿਵਸ ਆਏ ਗਹਿ ਕੰਠਿ ਲਾਏ ਪ੍ਰਭ ਉਚ ਅਗਮ ਅਪਾਰੇ ॥ ਬਿਨਵੰਤਿ ਨਾਨਕ ਸਫਲੁ ਸਭੁ ਕਿਛੁ ਪ੍ਰਭ ਮਿਲੇ ਅਤਿ ਪਿਆਰੇ ॥੪॥੩॥੬॥ [ਪੰਨਾ ੫੪੬]

ਪਦ ਅਰਥ:- ਕੋਟਿਕ—ਕੋੜਾਂ । ਸੁਣਿ—ਸੁਣਿ ਕੇ । ਜਪਤ—ਜਪਦਿਆਂ । ਸਗਲੇ—ਸਾਢੇ । ਸੋਹੰਤ—ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ । ਤਾ ਕੀ—ਉਹਨਾਂ ਦੀ । ਮਹਿਮਾ—ਵਡਿਆਈ । ਕਿਤ—ਕਿਤਨੀ ? ਗਨਾ—ਗਨਾਂ, ਮੈਂ ਗਿਣਾਂ । ਸਦ—ਸਦਾ । ਸੁਭ—ਭਲੇ, ਭਾਗਾਂ ਵਾਲੇ । ਦਿਵਸ—ਦਿਨ । ਗਹਿ—ਵੜ ਕੇ । ਕੰਠਿ—ਗਲ ਨਾਲ । ੪ ।

ਅਰਥ:- ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਪਰਮਾ-ਤਮਾ ਦਾ ਨਾਮ ਸੁਣ ਸੁਣ ਕੇ ਕਈ ਕੋੜਾਂ ਜੱਗਾਂ ਦੇ ਫਲ ਪ੍ਰਾਪਤ ਕਰ ਲੈਂਦੇ ਹਨ, (ਭਾਵ, ਕੋੜਾਂ ਕੀਤੇ ਹੋਏ ਜੱਗ ਭੀ ਹਰਿ-ਨਾਮ ਦੇ ਟਾਕਰੇ ਤੇ ਤੁੱਛ ਹਨ) । ਪਰਮਾਤਮਾ ਦਾ ਨਾਮ ਜਪਦਿਆਂ (ਜਪਣ ਵਾਲੇ ਮਨੁੱਖ) ਆਪਣੀਆਂ ਸਾਰੀਆਂ ਕੁਲਾਂ ਭੀ ਤਾਰ ਲੈਂਦੇ ਹਨ । ਪਰਮਾਤਮਾ ਦਾ ਨਾਮ ਜਪਦਿਆਂ ਜਪਦਿਆਂ ਮਨੁੱਖ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ, ਉਹਨਾਂ (ਦੇ ਆਤਮਕ ਜੀਵਨ) ਦੀ ਵਡਿਆਈ ਕਿਤਨੀ ਕੁ ਮੈਂ ਦੱਸਾਂ ? ਉਹ ਸਦਾ

ਆਪਣੇ ਮਨਾਂ ਵਿਚ ਪਰਮਾਤਮਾ ਦਾ ਦਰਸਨ ਤਾਂਪਦੇ ਰਹਿੰਦੇ ਹਨ (ਤੇ, ਅਰਦਾਸਾਂ ਕਰਦੇ ਰਹਿੰਦੇ ਹਨ—) ਹੇ ਪ੍ਰਾਣ-ਪਿਆਰੇ! (ਸਾਡੇ ਮਨ ਤੋਂ ਕਦੇ) ਨਾਂਹ ਵਿੱਸਰ। ਸਭ ਤੋਂ ਉੱਚਾ ਅਪਹੁੰਚ ਤੇ ਬੇਅੰਤ ਪ੍ਰਭੂ (ਜਿਨ੍ਹਾਂ ਵਡ-ਭਾਰੀਆਂ ਨੂੰ) ਵਡ ਕੇ ਆਪਣੇ ਗਲ ਨਾਲ ਲਾਲੈਂਦਾ ਹੈ ਉਹਨਾਂ (ਦੀ ਜ਼ਿੰਜਗੀ) ਦੇ ਭਾਗਾਂ ਵਾਲੇ ਦਿਨ ਆ ਜਾਂਦੇ ਹਨ। ਨਾਨਕ ਬੇਨਤੀ ਕਰਦਾ ਹੈ—(ਹੇ ਭਾਈ!) ਜਿਨ੍ਹਾਂ ਮਨੁੱਖਾਂ ਨੂੰ ਬਹੁਤ ਪਿਆਰਾ ਪਰਮਾਤਮਾ ਮਿਲ ਪੈਂਦਾ ਹੈ ਉਹਨਾਂ (ਦੇ ਜੀਵਨ) ਦਾ ਹਰੇਕ ਕਾਰਜ ਸਿਰੇ ਚੜ੍ਹ ਜਾਂਦਾ ਹੈ। ੪। ੩। ੬।

ਬਿਹਾਗੜਾ ਮਹਲਾ ੫ ਛੰਤ ॥ ਅਨਕਾਏ ਰਾਤੜਿਆ ਵਾਟ ਦੁਹੇਲੀ ਰਾਮ ॥ ਪਾਪ ਕਮਾਵਦਿਆ ਤੇਰਾ ਕੋਇ ਨ ਬੇਲੀ ਰਾਮ ॥ ਕੋਏ ਨ ਬੇਲੀ ਹੋਇ ਤੇਰਾ ਸਦਾ ਪਛੋਤਾਵਹੇ। ਗੁਨ ਗੁਪਾਲ ਨਾ ਜਪਹਿ ਰਸਨਾ ਫਿਰਿ ਕਦਹੁ ਸੇ ਦਿਹ ਆਵਹੇ ॥ ਤਰਵਰ ਵਿਛੁੰਨੇ ਨਹ ਪਾਤ ਜੁੜਤੇ ਜਮ ਮਗਿ ਗਉਨੁ ਇਕੇਲੀ ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਸਦਾ ਫਿਰਤ ਦੁਹੇਲੀ ॥੧॥

ਪਦ ਅਰਥ :—ਅਨਕ—[ਅਨਕ, ਅਯਕ] ਤੁੱਛ, ਬਹੁਤ ਨਿੱਕੀ। ਅਨਕਾਏ—ਤੁੱਛ ਪਦਾਰਥਾਂ ਵਿਚ। ਰਾਤੜਿਆ—ਹੇ ਰੱਤੇ ਹੋਏ! ਵਾਟ—(ਜੀਵਨ ਦਾ) ਰਸਤਾ। ਦੁਹੇਲੀ—ਦੁੱਖਾਂ ਭਰੀ। ਕਮਾਵਦਿਆ—ਹੇ ਕਮਾਣ ਵਾਲੇ! ਬੇਲੀ—ਸਾਥੀ। ਪਛੋਤਾਵਹੇ—ਪਛੋਤਾ-ਵਹਿ, ਤੂੰ ਪਛੁਤਾਂਦਾ ਰਹੇਂਗਾ। ਨ ਜਪਹਿ—ਤੂੰ ਨਹੀਂ ਜਪਦਾ। ਰਸਨਾ—ਜੀਭ (ਨਾਲ)। ਸੇ ਦਿਹ—ਇਹ ਦਿਨ (ਬਹੁ ਵਚਨ)। ਆਵਹੇ—ਆਵਹਿ, ਆਵਣਗੇ। ਪਾਤ—ਪੱਤਰ। ਤਰਵਰ—ਰੁੱਖ। ਮਗਿ—ਰਸਤੇ ਉੱਤੇ। ਗਉਨੁ—ਗਮਨ, ਤੋਰ। ੭।

ਅਰਥ :—ਹੇ ਤੁੱਛ ਪਦਾਰਥਾਂ (ਦੇ ਮੌਹ) ਵਿਚ ਰੱਤੇ ਹੋਏ ਮਨੁੱਖ! (ਇਸ ਮੌਹ ਦੇ ਕਾਰਨ) ਤੇਰਾ ਜੀਵਨ-ਪੰਥ ਦੁੱਖਾਂ ਨਾਲ ਭਰਦਾ ਜਾ ਰਿਹਾ ਹੈ। ਹੇ ਪਾਪ ਕਮਾਣ ਵਾਲੇ ਕੋਈ ਭੀ ਤੇਰਾ (ਸਦਾ ਦਾ) ਸਾਥੀ ਨਹੀਂ। (ਕੀਤੇ ਪਾਪਾਂ ਦੀ ਸਜ਼ਾ ਵਿਚ ਭਾਈਵਾਲ ਬਣਨ ਲਈ) ਤੇਰਾ ਕੋਈ ਭੀ ਸਾਥੀ ਨਹੀਂ ਬਣੇਗਾ, ਤੂੰ ਸਦਾ ਹੱਥ ਮਲਦਾ ਰਹਿ ਜਾਏਂਗਾ। ਤੂੰ ਆਪਣੀ ਜੀਭ ਨਾਲ ਸ੍ਰਿਸਟੀ ਦੇ ਪਾਲਕ ਪ੍ਰਭੂ ਦੇ ਗੁਣ ਨਹੀਂ ਜਪਦਾ, ਜ਼ਿੰਦਗੀ ਦੇ ਇਹ ਦਿਨ ਫਿਰ ਕਦੇ ਵਾਪਸ ਨਹੀਂ ਆਉਣਗੇ (ਜਿਵੇਂ) ਰੁੱਖਾਂ ਨਾਲੋਂ ਵਿਛੁੜੇ ਹੋਏ ਪੱਤਰ (ਮੁੜ ਰੁੱਖਾਂ ਨਾਲ) ਨਹੀਂ ਜੁੜ ਸਕਦੇ। (ਕੀਤੇ ਪਾਪਾਂ ਦੇ ਕਾਰਨ ਮਨੁੱਖ ਦੀ ਜਿੰਦ) ਆਤਮਕ ਮੌਤ ਦੇ ਰਸਤੇ ਉੱਤੇ ਇਕੱਲੀ ਹੀ ਤੁਰੀ ਜਾਂਦੀ ਹੈ। ਨਾਨਕ ਬੇਨਤੀ ਕਰਦਾ ਹੈ—ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਮਨੁੱਖ ਦੀ ਜਿੰਦ ਸਦਾ ਦੁੱਖਾਂ ਨਾਲ ਘਿਰੀ ਹੋਈ ਭਟਕਦੀ ਰਹਿੰਦੀ ਹੈ। ੧।

ਤੂੰ ਵਲਵੰਚ ਲੂਕਿ ਕਰਹਿ ਸਭ ਜਾਣੈ ਜਾਣੀ ਰਾਮ ॥ ਲੇਖਾ ਧਰਮ

ਭਇਆ ਤਿਲ ਪੀੜੇ ਘਾਣੀ ਰਾਮ ॥ ਕਿਰਤ ਕਮਾਏ ਦੁਖ ਸਹੁ ਪਰਾਣੀ
ਅਨਿਕ ਜੋਨਿ ਭ੍ਰਮਾਇਆ ॥ ਮਹਾ ਮੋਹਨੀ ਸੰਗਿ ਰਾਤਾ ਰਤਨ ਜਨਮੁ
ਗਵਾਇਆ ॥ ਇਕਸੁ ਹਰਿ ਕੇ ਨਾਮ ਬਾਝਹੁ ਆਨ ਕਾਜ ਸਿਆਣੀ ॥
ਬਿਨਵੰਤ ਨਾਨਕ ਲੇਖੁ ਲਿਖਿਆ ਭਰਮਿ ਮੋਹਿ ਲੁਭਾਣੀ ॥ ੨ ॥ [੫੪੬]

ਪਦ ਅਰਥ :- ਵਲਵੰਚ-ਵਲ-ਛਲ । ਲੁਕਿ-ਲੁਕ ਕੇ । ਜਾਣੀ-ਅੰਤਰਜਾਮੀ
ਪ੍ਰਭੂ । ਤਿਲ ਘਾਣੀ-ਤਿਲਾਂ ਦੀ ਘਾਣੀ (ਵਾਂਗ) । ਪੀੜੇ-ਕੋਲੂ ਵਿਚ ਪੀੜੇ ਜਾਂਦੇ ਹਨ ।
ਕਿਰਤ-ਕੀਤੇ ਹੋਏ । ਕਮਾਏ-ਕਮਾਏ ਹੋਏ । ਪਰਾਣੀ-ਹੀ ਪ੍ਰਾਣੀ ! ਸੰਗਿ-ਨਾਲ । ਰਾਤਾ
-ਮਸਤ । ਆਨ ਕਾਜ-ਹੋਰ ਕੰਮਾਂ ਵਿਚ । ਭਰਮਿ-ਭਟਕਣਾ ਵਿਚ । ਮੋਹਿ-ਮੋਹ ਵਿਚ ।
ਲੁਭਾਣੀ-ਫਸੀ ਹੋਈ । ੨।

ਅਰਥ :- (ਹੈ ਪ੍ਰਾਣੀ!) ਤੂੰ (ਲੋਕਾਂ ਪਾਸੋਂ) ਲੁਕ ਲੁਕ ਕੇ ਵਲ-ਛਲ ਕਰਦਾ ਰਹਿੰਦਾ
ਹੈਂ, ਪਰ ਅੰਤਰਜਾਮੀ ਪਰਮਾਤਮਾ ਤੇਰੀ ਹਰੇਕ ਕਰਤੂਤ ਤੂੰ ਜਾਣਦਾ ਹੈ । ਜਦੋਂ ਧਰਮ-
ਰਾਜ ਦਾ ਹਿਸਾਬ ਹੁੰਦਾ ਹੈ ਤਾਂ (ਮੈਂਦੇ ਕਰਮ ਕਰਨ ਵਾਲੇ ਇਉਂ) ਪੀੜੇ ਜਾਂਦੇ ਹਨ ਜਿਵੇਂ
ਤਿਲ (ਘਾਣੀ ਵਿਚ) ਪੀੜੇ ਜਾਂਦੇ ਹਨ । ਹੈ ਪ੍ਰਾਣੀ! ਆਪਣੇ ਕੀਤੇ ਕਮਾਏ ਕਰਮਾਂ ਅਨੁਸਾਰ
ਤੂੰ ਭੀ ਦੁੱਖ ਸਹਾਰ । (ਮੰਦ-ਕਰਮੀ-ਜੀਵ) ਅਨੇਕਾਂ ਜੂਨਾਂ ਵਿਚ ਭਵਾਇਆ ਜਾਂਦਾ ਹੈ ।
ਜੇਹੜਾ ਮਨੁੱਖ ਸਦਾ ਇਸ ਵ੍ਰਤੀ ਮੋਹ ਲੈਣ ਵਾਲੀ ਮਾਇਆ ਦੇ ਨਾਲ ਹੀ ਮਸਤ ਰਹਿੰਦਾ ਹੈ
ਉਹ ਸ੍ਰੇਸ਼ਟ ਮਨੁੱਖਾ ਜਨਮ ਗੰਵਾ ਲੈਂਦਾ ਹੈ । ਨਾਨਕ ਬੇਨਤੀ ਕਰਦਾ ਹੈ-(ਹੈ ਜਿੰਦੇ !)
ਇਕ ਪਰਮਾਤਮਾ ਦੇ ਨਾਮ ਤੋਂ ਬਗ਼ੈਰ ਤੂੰ ਹੋਰ ਸਾਰੇ ਕੰਮਾਂ ਵਿਚ ਸਿਆਣੀ (ਬਣੀ ਫਿਰਦੀ
ਹੈਂ । ਤੇਰੇ ਮੱਥੇ ਉਤੇ ਮਾਇਆ ਦੇ ਮੋਹ ਦਾ ਹੀ) ਲੇਖ ਲਿਖਿਆ ਜਾ ਰਿਹਾ ਹੈ (ਤਾਹੀਏਂ
ਤੂੰ) ਮਾਇਆ ਦੀ ਭਟਕਣਾ ਵਿਚ ਮਾਇਆ ਦੇ ਮੋਹ ਵਿਚ ਫਸੀ ਰਹਿੰਦੀ ਹੈਂ । ੨ ।

ਬੀਚੁ ਨ ਕੋਇ ਕਰੇ ਅਕ੍ਰਿਤਘਣ ਵਿਛੁੜਿ ਪਇਆ ॥ ਆਏ ਖਰੇ
ਕਠਿਨ ਜਮ ਕੰਕਰਿ ਪਕੜਿ ਲਇਆ ॥ ਪਕੜੇ ਚਲਾਇਆ ਅਪਣਾ
ਕਮਾਇਆ ਮਹਾ ਮੋਹਨੀ ਰਾਤਿਆ ॥ ਗੁਣ ਗੋਵਿੰਦ ਗੁਰਮੁਖਿ ਨ ਜਪਿਆ
ਤਪਤ ਚੰਮ ਗਲਿ ਲਾਭਿਆ ॥ ਕਾਮ ਕ੍ਰੋਧਿ ਅਹੰਕਾਰਿ ਮੂਠਾ ਖੋਇ ਗਿਆਣੁ
ਪਛੁਤਾਪਿਆ ॥ ਬਿਨਵੰਤ ਨਾਨਕ ਸੰਜੋਗਿ ਭੂਲਾ ਹਰਿ ਜਾਪੁ ਰਸਨ ਨ
ਜਾਪਿਆ ॥ ੩ ॥ [ਪੰਨਾ ੫੪੬]

ਪਦ ਅਰਥ :- ਬੀਚੁ-ਵਿਚੋਲਾ-ਪਨ । ਅਕ੍ਰਿਤਘਣ-[ਕ੍ਰਿਤਘਣ] ਕੀਤੀ ਭਲਾਈ
ਨੂੰ ਨਾਂਹ ਜਾਣਨ ਵਾਲਾ, ਨਾ-ਸੁਕਰਾ । ਖਰੇ-ਬਹੁਤ । ਕਠਿਨ-ਨਿਰਦਈ । ਜਮ
ਕੰਕਰਿ-ਜਮ-ਕੰਕਰ ਨੇ; ਜਮਦੂਤ ਨੇ [ਇਕ ਵਚਨ] । ਚਲਾਇਆ-ਅੱਗੇ ਲਾ ਲਿਆ ।

ਰਾਤਿਆ—ਰੋਤਾ ਹੋਇਆ, ਮਸਤ । ਗੁਰਮੁਖਿ—ਗੁਰੂ ਦੀ ਸਰਨ ਪੈ ਕੇ । ਗਲਿ—ਗਲ ਨਾਲ । ਕਾਮ ਕ੍ਰੋਧ—ਕਾਮਿ ਕ੍ਰੋਧਿ, ਕਾਮ ਵਿਚ ਕ੍ਰੋਧ ਵਿਚ । ਅਹੰਕਾਰਿ—ਅਹੰਕਾਰ ਵਿਚ । ਮੂਠਾ—ਠੱਗਿਆ ਹੋਇਆ । ਸੰਜੋਗਿ—(ਕਾਮ ਆਦਿਕ ਵਿਕਾਰਾਂ ਦੇ) ਸੰਜੋਗ ਦੇ ਕਾਰਨ । ਭੁਲਾ—ਕੁਰਾਹੇ ਪਿਆ ਰਿਹਾ । ਰਸਨੋ—ਜੀਭ (ਨਾਲ) । ੬ ।

ਅਰਥ :—ਪਰਮਾਤਮਾ ਦੇ ਕੀਤੇ ਉਪਕਾਰਾਂ ਨੂੰ ਨਾਂਹ ਜਾਣਨ ਵਾਲਾ ਮਨੁੱਖ ਪਰਮਾਤਮਾ ਦੇ ਚਰਨਾਂ ਤੋਂ ਵਿਛੁੜਿਆ ਰਹਿੰਦਾ ਹੈ (ਪ੍ਰਭੂ ਨਾਲ ਮੁੜ ਮਿਲਾਣ ਵਾਸਤੇ) ਕੋਈ (ਉਸ ਦਾ) ਵਿਚੋਲਾ-ਪਨ ਨਹੀਂ ਕਰਦਾ । (ਉਸ ਦੀ ਸਾਰੀ ਉਮਰ ਇਸੇ ਤਰ੍ਹਾਂ ਲੰਘ ਜਾਂਦੀ ਹੈ, ਆਖ਼ਰ) ਬੜਾ ਨਿਰਦਈ ਜਮਦੂਤ ਉਸ ਨੂੰ ਆ ਫੜਦਾ ਹੈ । (ਜਮਦੂਤ ਉਸ ਨੂੰ) ਫੜ ਕੇ ਅੱਗੇ ਲਾ ਲੈਂਦਾ ਹੈ, ਸਾਰੀ ਉਮਰ ਡਾਢੀ ਮਾਇਆ ਵਿਚ ਮਸਤ ਰਹਿਣ ਕਰਕੇ ਉਹ ਆਪਣਾ ਕੀਤਾ ਪਾਂਦਾ ਹੈ । ਗੁਰੂ ਦੀ ਸਰਨ ਪੈ ਕੇ ਉਹ ਪਰਮਾਤਮਾ ਦੇ ਗੁਣ ਕਦੇ ਯਾਦ ਨਹੀਂ ਕਰਦਾ (ਉਸ ਦੀ ਸਾਰੀ ਉਮਰ ਵਿਕਾਰਾਂ ਦੀ ਸ਼ੜਨ ਵਿਚ ਵਿਉਂ ਬੀਤਦੀ ਹੈ, ਜਿਵੇਂ) ਸੜਦੇ-ਬਲਦੇ ਚੰਮਾਂ ਦੇ ਗਲ ਨਾਲ ਉਸ ਨੂੰ ਲਾਇਆ ਹੋਇਆ ਹੈ । ਕਾਮ ਵਿਚ, ਕ੍ਰੋਧ ਵਿਚ, ਅਹੰਕਾਰ ਵਿਚ (ਫਸੇ ਰਹਿ ਕੇ) ਆਪਣਾ ਆਤਮਕ ਜੀਵਨ ਲੁਟਾ ਬੈਠਦਾ ਹੈ, ਆਤਮਕ ਜੀਵਨ ਦੀ ਸੂਝ ਗਵਾ ਕੇ (ਆਖ਼ਰ) ਹੱਥ ਮਲਦਾ ਹੈ । ਨਾਨਕ ਬੇਨਤੀ ਕਰਦਾ ਹੈ—ਕਾਮਾਦਿਕ ਵਿਕਾਰਾਂ ਦੇ ਸੰਜੋਗ ਦੇ ਕਾਰਨ (ਸਾਰੀ ਉਮਰ ਮਨੁੱਖ) ਕੁਰਾਹੇ ਪਿਆ ਰਹਿੰਦਾ ਹੈ, ਕਦੇ ਆਪਣੀ ਜੀਭ ਨਾਲ ਪਰਮਾਤਮਾ ਦਾ ਨਾਮ ਨਹੀਂ ਜਪਦਾ [ਨੋਟ ! ਭੂਤ ਕਾਲ ਨੂੰ ਵਰਤਮਾਨ ਕਾਲ ਵਿਚ ਅਰਥਾਇਆ ਗਿਆ ਹੈ] । ੩ ।

ਤੁਝ ਬਿਨੁ ਕੇ ਨਾਹੀ ਪ੍ਰਭੁ ਰਾਖਨਹਾਰਾ ਰਾਮ ॥ ਪਤਿਤ ਉਧਾਰਣ ਹਰਿ ਬਿਰਦੁ ਤੁਮਾਰਾ ਰਾਮ ॥ ਪਤਿਤ ਉਧਾਰਨ ਸਰਨਿ ਸੁਆਮੀ ਕ੍ਰਿਪਾਨਿਧਿ ਦਇਆਲਾ ॥ ਅੰਧ ਕੂਪ ਤੇ ਉਧਰੁ ਕਰਤੇ ਸਗਲ ਘਟ ਪ੍ਰਤਿਪਾਲਾ ॥ ਸਰਨਿ ਤੇਰੀ ਕਟਿ ਮਹਾ ਬੇੜੀ ਇਕੁ ਨਾਮੁ ਦੇਹਿ ਅਧਾਰਾ ॥ ਬਿਨਵੰਤ ਨਾਨਕ ਕਰੁ ਦੇਇ ਰਾਖਹੁ ਗੋਬਿੰਦ ਦੀਨ ਦਾਇਆਰਾ ॥ ੪ ॥ [ਪੰਨਾ ੫੪੬]

ਪਦ ਅਰਥ :— ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ । ਬਿਰਦੁ—ਮੁੱਢ-ਕਈਆਂ ਦਾ ਸੁਭਾਉ । ਉਧਾਰਣ—(ਵਿਕਾਰਾਂ ਵਿਚ) ਭੁਬਦਿਆਂ ਨੂੰ ਬਚਾਣਾ । ਕ੍ਰਿਪਾਨਿਧਿ—ਹੇ ਕਿਰਪਾ ਦੇ ਖਜ਼ਾਨੇ । ਦਇਆਲਾ—ਹੇ ਦਇਆ ਦੇ ਘਰ ! ਅੰਧ ਕੂਪ—ਅੰਨ੍ਹਾ ਖੂਹ । ਤੇ—ਤੋਂ । ਉਧਰੁ—(ਬਾਹਰ) ਕੱਢ ਲੈ । ਕਰਤੇ—ਹੇ ਕਰਤਾਰ ! ਅਧਾਰਾ—ਆਸਰਾ । ਕਰ—ਹੱਥ [ਬਹੁ ਵਚਨ] । ਦੇਇ—ਦੇ ਕੇ । ਦੀਨ ਦਇਆਰਾ—ਦੀਨਾਂ ਉਤੇ ਦਇਆ ਕਰਨ ਵਾਲੇ ! ੪ ।

ਅਰਥ:- ਹੇ ਪ੍ਰਭੂ ! ਤੈਥੋਂ ਬਿਨਾ (ਵਿਕਾਰਾਂ ਦੀ ਤਪਸ ਤੋਂ) ਬਚਾ ਸਕਣ ਵਾਲਾ ਹੋਰ ਕੋਈ ਨਹੀਂ ਹੈ, ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਵਿਚ ਡੁੱਬਣੋਂ) ਬਚਾਣਾ ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ। ਹੇ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਡੁੱਬਣੋਂ) ਬਚਾਣ ਵਾਲੇ ! ਹੇ ਸੁਆਮੀ ! ਹੇ ਕਿਰਪਾ ਦੇ ਖਜ਼ਾਨੇ ! ਹੇ ਦਇਆ ਦੇ ਘਰ ! ਹੇ ਕਰਤਾਰ ! ਹੇ ਸਾਰੇ ਸਰੀਰਾਂ ਦੀ ਪਾਲਣਾ ਕਰਨ ਵਾਲੇ ! ਮੈਂ ਤੇਰੀ ਸਰਨ ਆਇਆ ਹਾਂ, ਮੈਨੂੰ (ਮਾਇਆ ਦੇ ਮੋਹ ਦੇ) ਅੰਨ੍ਹੇ ਖੂਹ (ਵਿਚ ਡੁੱਬਣ) ਤੋਂ ਬਚਾਣੈ। ਨਾਨਕ ਬੇਨਤੀ ਕਰਦਾ ਹੈ-ਹੇ ਗੋਬਿੰਦ ! ਹੇ ਦੀਨਾਂ ਉਤੇ ਦਇਆ ਕਰਨ ਵਾਲੇ ! ਮੈਂ ਤੇਰੀ ਸਰਨ ਆਇਆ ਹਾਂ; ਮੇਰੀ (ਮਾਇਆ ਦੇ ਮੋਹ ਦੀ) ਕਰੜੀ ਬੇੜੀ ਕੱਟ ਦੇ, ਮੈਨੂੰ ਆਪਣਾ ਨਾਮ-ਆਸਰਾ ਬਖਸ਼, ਆਪਣਾ ਹੱਥ ਦੇ ਕੇ ਮੈਨੂੰ (ਮਾਇਆ ਦੇ ਮੋਹ ਵਿਚ ਡੁੱਬਣੋਂ) ਬਚਾ ਲੈ। ੪।

ਸੋ ਦਿਨੁ ਸਫਲੁ ਗਣਿਆ ਹਰਿ ਪ੍ਰਭੂ ਮਿਲਾਇਆ ਰਾਮ ॥ ਸਭਿ ਸੁਖ ਪਰਗਟਿਆ ਦੁਖ ਦੂਰਿ ਪਰਾਇਆ ਰਾਮ ॥ ਸੁਖ ਸਹਜ ਅਨਦ ਬਿਨੋਦ ਸਦ ਹੀ ਗੁਨ ਗੁਪਾਲ ਨਿਤ ਗਾਈਐ ॥ ਭਜੁ ਸਾਧ ਸੰਗੇ ਮਿਲੇ ਰੰਗੇ ਬਹੁੜਿ ਜੈਨਿ ਨਾ ਧਾਈਐ ॥ ਗਹਿ ਕੰਠਿ ਲਾਏ ਸਹਜਿ ਸੁਭਾਏ ਆਦਿ ਅੰਕੁਰੁ ਆਇਆ ॥ ਬਿਨਵੰਤ ਨਾਨਕ ਆਪਿ ਮਿਲਿਆ ਬਹੁੜਿ ਕਤ ਹੂ ਨ ਜਾਇਆ ॥
ਪ॥੪॥੧॥ [ਪੰਨਾ ੫੪੭]

ਪਦ ਅਰਥ :- ਸਫਲੁ-ਕਾਮਯਾਬ, ਭਾਗਾਂ ਵਾਲਾ। ਗਣਿਆ-ਸਮਝਣਾ ਚਾਹੀਦਾ ਹੈ। ਸਭਿ-ਸਾਰੇ। ਦੂਰਿ ਪਰਾਇਆ-ਦੂਰ ਜਾ ਪੈਂਦੇ ਹਨ। ਸਹਜ-ਆਤਮਕ ਅਭੋਲਤਾ। ਬਿਨੋਦ-ਖੁਸ਼ੀਆਂ। ਗਾਈਐ-ਰਲ, ਰਲ ਕੇ ਗਾਵੀਏ। ਭਜੁ-ਭਜਨ ਕਰ, ਯਾਦ ਕਰ। ਸਾਧ ਸੰਗੇ-ਸਾਧ ਸੰਗਤਿ ਵਿਚ। ਮਿਲੇ-ਮਿਲਿ, ਮਿਲ ਕੇ। ਰੰਗੇ-ਰੰਗਿ, ਪ੍ਰੇਮ ਨਾਲ। ਬਹੁੜਿ-ਮੁੜ, ਫਿਰ। ਗਹਿ-ਫੜ ਕੇ। ਕੰਠਿ-ਗਲ ਨਾਲ। ਸਹਜਿ-ਆਤਮਕ ਅਭੋਲਤਾ ਵਿਚ। ਸੁਭਾਏ-ਸੁਭਾਇ, ਪ੍ਰੇਮ ਵਿਚ। ਆਦਿ-ਮੁੱਢਲਾ। ਅੰਕੁਰੁ-ਅੰਗੂਰ। ਕਤ ਹੂ-ਕਿਤੇ ਭੀ। ੫।

ਅਰਥ :- ਹੇ ਭਾਈ ! ਉਹ ਦਿਨ ਭਾਗਾਂ ਵਾਲਾ ਸਮਝਣਾ ਚਾਹੀਦਾ ਹੈ ਜਦੋਂ ਹਰਿ-ਪ੍ਰਭੂ (ਗੁਰੂ ਦਾ) ਮਿਲਾਇਆ (ਮਿਲ ਪੈਂਦਾ ਹੈ)। (ਹਿਰਦੇ ਵਿਚ) ਸਾਰੇ ਸੁਖ ਪਰਗਟ ਹੋ ਜਾਂਦੇ ਹਨ, ਤੇ, ਸਾਰੇ ਦੁੱਖ ਦੂਰ ਜਾ ਪੈਂਦੇ ਹਨ। ਹੇ ਭਾਈ ! ਆਓ, ਜਗਤ-ਖਲ ਪ੍ਰਭੂ ਦੇ ਗੁਣ ਨਿੱਤ ਗਾਂਦੇ ਰਹੀਏ (ਸਿਫਤਿ ਸਾਲਾਹ ਦੀ ਬਰਕਤਿ ਨਾਲ ਹਿਰਦੇ ਵਿਚ) ਸਦਾ ਹੀ ਆਤਮਕ ਅਭੋਲਤਾ ਦੇ ਸੁਖ-ਆਨੰਦ ਬਣੇ ਰਹਿੰਦੇ ਹਨ, ਖੁਸ਼ੀਆਂ

ਬਣੀਆਂ ਰਹਿੰਦੀਆਂ ਹਨ । ਹੇ ਭਾਈ ! ਗੁਰੂ ਦੀ ਸੰਗਤਿ ਵਿਚ ਪ੍ਰੇਮ ਨਾਲ ਮਿਲ ਕੇ ਪਰਮਾਤਮਾ ਦਾ ਭਜਨ ਕਰਿਆ ਕਰ (ਭਜਨ ਦੀ ਬਰਕਤਿ ਨਾਲ) ਮੁੜ ਮੁੜ ਜੂਨਾਂ ਵਿਚ ਨਹੀਂ ਪਈਦਾ, ਪਰਮਾਤਮਾ (ਬਾਹੋਂ) ਫੜ ਕੇ ਆਪਣੇ ਗਲ ਨਾਲ ਲਾ ਲੈਂਦਾ ਹੈ, ਆਤਮਕ ਅਡੋਲਤਾ ਵਿਚ ਪ੍ਰੇਮ ਵਿਚ (ਲੀਨ ਕਰ ਦੇਂਦਾ ਹੈ । ਹਿਰਦੇ ਵਿਚ ਭਗਤੀ ਦਾ) ਮੁੱਢਲਾ ਅੰਗੂਰ ਪੁੰਗਰ ਪੈਂਦਾ ਹੈ । ਨਾਨਕ ਬੇਨਤੀ ਕਰਦਾ ਹੈ—(ਹੈ ਭਾਈ ! ਸਾਧ ਸੰਗਤਿ ਵਿਚ ਮਿਲਿਆਂ) ਪ੍ਰਭੂ ਆਪ ਆ ਮਿਲਦਾ ਹੈ, ਫਿਰ (ਉਸ ਦਾ ਦਰ ਛੱਡ ਕੇ) ਹੋਰ ਕਿਤੇ ਭੀ ਨਹੀਂ ਭਟਕੀਦਾ । ੫।੪।੭।

ਬਿਹਾਗੜਾ ਮਹਲਾ ੫ ਛੰਤ ॥ ਸੁਨਹੁ ਬੇਨੰਤੀਆ ਸੁਆਮੀ ਮੇਰੇ ਰਾਮ ॥

ਕੋਟਿ ਅਪ੍ਰਾਧ ਭਰੇ ਭੀ ਤੇਰੇ ਚੇਰੇ ਰਾਮ ॥ ਦੁਖ ਹਰਨ ਕਿਰਪਾ ਕਰਨ ਮੋਹਨ ਕਲਿ ਕਲੇਸਹ ਭੰਜਨਾ ॥ ਸਰਨਿ ਤੇਰੀ ਰਖਿ ਲੇਹੁ ਮੇਰੀ ਸਰਬਮੈ ਨਿਰੰਜਨਾ । ਸੁਨਤ ਪੇਖਤ ਸੰਗਿ ਸਭ ਕੈ ਪ੍ਰਭ ਨੇਰ ਹੂ ਤੇ ਨੇਰੇ ॥ ਅਰਦਾਸਿ ਨਾਨਕ ਸੁਨਿ ਸੁਆਮੀ ਰਖਿ ਲੇਹੁ ਘਰ ਕੇ ਚੇਰੇ ॥੧॥ [ਪੰਨਾ ੫੪੭]

ਪਦ ਅਰਥ :—ਕੋਟਿ—ਕੁੜ੍ਹਾਂ । ਚੇਰੇ—ਸੇਵਕ । ਮੋਹਨ—ਹੇ ਮਨ ਨੂੰ ਖਿੱਚ ਪਾਣ ਵਾਲੇ ! ਕਲਿ—ਬਗੜੇ । ਭੰਜਨਾ—ਨਾਸ ਕਰਨ ਵਾਲੇ । ਸਰਬ ਮੈ—ਸਰਬ-ਵਿਆਪਕ ! ਨਿਰੰਜਨਾ—ਹੇ ਨਿਰਲੇਪ ! ਪ੍ਰਭ—ਹੇ ਪ੍ਰਭੂ ! ੧ ।

ਅਰਥ :—ਹੇ ਮੇਰੇ ਮਾਲਕ ! ਮੇਰੀ ਬੇਨਤੀ ਸੁਣ । (ਅਸੀਂ ਜੀਵ) ਕੁੜ੍ਹਾਂ ਪਾਪਾਂ ਨਾਲ ਲਿਬੜੇ ਹੋਏ ਹਾਂ, ਪਰ ਫਿਰ ਭੀ ਤੇਰੇ (ਦਰ ਦੇ) ਦਾਸ ਹਾਂ । ਹੇ ਦੁੱਖਾਂ ਦੇ ਨਾਸ ਕਰਨ ਵਾਲੇ ! ਹੇ ਕਿਰਪਾ ਕਰਨ ਵਾਲੇ ! ਹੇ ਮੋਹਨ ! ਹੇ ਸਾਡੇ ਦੁੱਖ-ਕਲੇਸ਼ ਦੂਰ ਕਰਨ ਵਾਲੇ ! ਹੇ ਸਰਬ-ਵਿਆਪਕ ! ਹੇ ਨਿਰਲੇਪ ਪ੍ਰਭੂ ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ । ਹੇ ਪ੍ਰਭੂ ! ਤੂੰ ਸਾਡੇ ਅੱਤ ਨੇੜੇ ਵੱਸਦਾ ਹੈਂ, ਤੂੰ ਸਭ ਜੀਵਾਂ ਦੇ ਅੰਗ-ਸੰਗ ਰਹਿੰਦਾ ਹੈਂ, ਤੂੰ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈਂ, ਤੂੰ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈਂ । ਹੇ ਮੇਰੇ ਸੁਆਮੀ ! ਨਾਨਕ ਦੀ ਬੇਨਤੀ ਸੁਣ । ਮੈਂ ਤੇਰੇ ਘਰ ਦਾ ਗੁਲਾਮ ਹਾਂ, ਮੇਰੀ ਇੱਜ਼ਤ ਰੱਖ ਲੈ । ੧ ।

ਤੂੰ ਸਮਰਥੁ ਸਦਾ ਹਮ ਦੀਨ ਭੇਖਾਰੀ ਰਾਮ ॥ ਮਾਇਆ ਮੋਹਿ ਮਗਨੁ ਕਢਿ ਲੇਹੁ ਮੁਰਾਰੀ ਰਾਮ ॥ ਲੋਭਿ ਮੋਹਿ ਬਿਕਾਰਿ ਬਾਧਿਓ ਅਨਿਕ ਦੋਖ ਕਮਾਵਨੇ ॥ ਅਲਿਪਤ ਬੰਧਨ ਰਹਤ ਕਰਤਾ ਕੀਆ ਅਪਨਾ ਪਾਵਨੇ ॥ ਕਰਿ ਅਨੁਗ੍ਰਹੁ ਪਤਿਤ ਧਾਵਨ ਬਹੁ ਜੋਨਿ ਭ੍ਰਮਤੇ ਹਾਰੀ ॥ ਬਿਨਵੰਤਿ ਨਾਨਕ ਦਾਸੁ ਹਰਿ ਕਾ ਪ੍ਰਭ ਜੀਅ ਪ੍ਰਾਨ ਅਧਾਰੀ ॥ ੨ ॥ [ਪੰਨਾ ੫੪੭]

ਪਦ ਅਰਥ :- ਸਮਰਥੁ—ਸਭ ਤਾਕਤਾਂ ਦਾ ਮਾਲਕ । ਦੀਨ—ਕੰਗਾਲ । ਭੇਖਾਰੀ—
ਮੰਗਤੇ । ਮੋਹਿ—ਮੋਹ ਵਿਚ । ਮਗਨੁ—ਭੁੱਬਾ ਹੋਇਆ, ਮਸਤ । ਮੁਰਾਰੀ—ਹੇ ਮੁਰਾਰੀ !
ਹੇ ਪ੍ਰਭੂ ! ਲੋਭਿ—ਲੋਭ ਵਿਚ । ਬਾਧਿਓ—ਬੱਝਾ ਹੋਇਆ । ਦੋਖ—ਪਾਪ । ਅਲਿਪਤ—
ਨਿਰਲੋਪ । ਕਰਤਾ—ਕਰਤਾਰ । ਅਨੁਗ੍ਰਹੁ—ਦਇਆ। ਪਤਿਤ ਪਾਵਨ—ਹੇ ਵਿਕਾਰੀਆਂ ਨੂੰ
ਪਵਿਤ੍ਰ ਕਰਨ ਵਾਲੇ ! ਭ੍ਰਮਤੇ—ਭਟਕਦੇ । ਹਾਰੀ—ਬੱਕ ਗਈ । ਜੀਅ ਅਧਾਰੀ—ਜਿੰਦ ਦਾ
ਆਸਰਾ । ੨ ।

ਅਰਥ :- ਹੇ ਪ੍ਰਭੂ ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਅਸੀਂ (ਤੇਰੇ ਦਰ ਤੇ) ਨਿਮਾਣੇ
ਮੰਗਤੇ ਹਾਂ । ਹੇ ਮੁਰਾਰੀ ! ਮੈਂ ਮਾਇਆ ਦੇ ਮੋਹ ਵਿਚ ਭੁੱਬਾ ਰਹਿੰਦਾ ਹਾਂ, ਮੈਨੂੰ (ਮੋਹ
ਵਿਚੋਂ) ਕੱਢ ਲੈ । ਮੈਂ ਲੋਭ ਵਿਚ, ਮੋਹ ਵਿਚ, ਵਿਕਾਰ ਵਿਚ ਬੱਝਾ ਰਹਿੰਦਾ ਹਾਂ । ਹੇ
ਪ੍ਰਭੂ ! ਅਸੀਂ ਜੀਵ ਅਨੇਕਾਂ ਪਾਪ ਕਮਾਂਦੇ ਰਹਿੰਦੇ ਹਾਂ । (ਹੇ ਭਾਈ !) ਇਕ ਕਰਤਾਰ ਹੀ
ਨਿਰਲੋਪ ਰਹਿੰਦਾ ਹੈ, ਤੇ ਬੰਧਨਾਂ ਤੋਂ ਆਜ਼ਾਦ ਹੈ, ਅਸੀਂ ਜੀਵ ਤਾਂ ਆਪਣੇ ਕੀਤੇ ਕਰਮਾਂ
ਦਾ ਫਲ ਭੁਗਤਦੇ ਰਹਿੰਦੇ ਹਾਂ । ਹੇ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲੇ ਪ੍ਰਭੂ ! ਮੇਹਰ
ਕਰ, ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ (ਮੇਰੀ ਜਿੰਦ) ਬੱਕ ਗਈ ਹੈ । (ਹੇ ਭਾਈ !)
ਨਾਨਕ ਬੈਠਤੀ ਕਰਦਾ ਹੈ—ਨਾਨਕ ਉਸ ਹਰੀ ਦਾ ਉਸ ਪ੍ਰਭੂ ਦਾ ਦਾਸ ਹੈ ਜੋ (ਸਭ
ਜੀਵਾਂ ਦੀ) ਜਿੰਦ ਦਾ ਪ੍ਰਾਣਾਂ ਦਾ ਆਸਰਾ ਹੈ । ੨ ।

ਤੂ ਸਮਰਥੁ ਵਡਾ ਮੇਰੀ ਮਤਿ ਥੋਰੀ ਰਾਮ ॥ ਪਾਲਹਿ ਅਕਿਰਤਘਨਾ
ਪੂਰਨ ਦ੍ਰਿਸਟਿ ਤੇਰੀ ਰਾਮ ॥ ਅਗਾਧਿ ਬੋਧਿ ਅਪਾਰ ਕਰਤੇ ਮੋਹਿ ਨੀਚੁ
ਕਛੁ ਨਾ ਜਾਨਾ ॥ ਰਤਨੁ ਤਿਆਗਿ ਸੰਗ੍ਰਹਨ ਕਉਡੀ ਪਸੂ ਨੀਚੁ ਇਆਨਾ ॥
ਤਿਆਗਿ ਚਲਤੀ ਮਹਾ ਚੰਚਲਿ ਦੋਖ ਕਰਿ ਕਰਿ ਜੋਰੀ ॥ ਨਾਨਕ ਸਰਣਿ
ਸਮਰਥ ਸੁਆਮੀ ਪੈਜ ਰਾਖਹੁ ਮੋਰੀ ॥੩॥ [ਪੰਨਾ ੫੪੭]

ਪਦ ਅਰਥ :- ਪਾਲਹਿ—ਤੂੰ ਪਾਲਦਾ ਹੈਂ । ਅਕਿਰਤਘਨ—ਕੀਤੀ ਭਲਾਈ ਨੂੰ
ਭੁਲਾ ਦੇਣ ਵਾਲੇ, ਨਾ-ਸੁਕਰੇ । ਪੂਰਨ—ਸਦਾ ਇਕ-ਸਾਰ । ਦ੍ਰਿਸਟਿ—ਨਿਗਾਹ, ਨਜ਼ਰ ।
ਅਗਾਧਿ ਬੋਧਿ—ਮਨੁੱਖੀ ਸਮਝ ਤੋਂ ਪਰੇ ਅਥਾਹ । ਕਰਤੇ—ਹੇ ਕਰਤਾਰ ! ਮੋਹਿ—ਮੈਂ ।
ਤਿਆਗਿ—ਤਿਆਗ ਕੇ । ਸੰਗ੍ਰਹਨ—ਇਕੱਠੀਆਂ ਕਰਨਾ । ਚੰਚਲਿ—ਚੁਲਬੁਲੇ ਮਨ
ਵਾਲੀ । ਦੋਖ—ਪਾਪ । ਜੋਰੀ—ਜੋੜੀ, ਇਕੱਠੀ ਕੀਤੀ । ਪੈਜ—ਲਾਜ, ਇੱਜ਼ਤ । ਮੋਰੀ—
ਮੇਰੀ । ਸਮਰਥ—ਹੇ ਸਮਰਥ !

ਅਰਥ :- ਹੇ ਰਾਮ ! ਤੂੰ ਵੱਡੀ ਤਾਕਤ ਵਾਲਾ ਹੈਂ, ਮੇਰੀ ਅਕਲ ਨਿੱਕੀ ਜਿਹੀ ਹੈ
(ਤੇਰੇ ਵਡੱਪਣ ਨੂੰ ਸਮਝ ਨਹੀਂ ਸਕਦੀ) । ਹੇ ਪ੍ਰਭੂ ! ਤੇਰੀ ਨਿਗਾਹ ਸਦਾ ਇਕ-ਸਾਰ ਹੈ,
ਤੂੰ ਨਾ-ਸੁਕਰਿਆਂ ਦੀ ਭੀ ਪਾਲਣਾ ਕਰਦਾ ਰਹਿੰਦਾ ਹੈਂ । ਹੇ ਕਰਤਾਰ ! ਹੇ ਬੇਅੰਤ ਪ੍ਰਭੂ !
ਤੂੰ ਜੀਵਾਂ ਦੀ ਸਮਝ ਤੋਂ ਪਰੇ ਅਥਾਹ ਹੈਂ, ਮੈਂ ਨੀਵੇਂ ਜੀਵਨ ਵਾਲਾ (ਤੇਰੀ ਬਾਬਤ)

ਕੁਛ ਭੀ ਨਹੀਂ ਜਾਣ ਸਕਦਾ । ਹੇ ਪ੍ਰਭੂ ! ਤੇਰਾ ਕੀਮਤੀ ਨਾਮ ਛੱਡ ਕੇ ਮੈਂ ਕਉਡੀਆਂ
ਇਕੱਠੀਆਂ ਕਰਦਾ ਰਹਿੰਦਾ ਹਾਂ, ਮੈਂ ਪਸੁ-ਸੁਭਾਉ ਹਾਂ, ਨੀਵਾਂ ਹਾਂ, ਅੰਵਾਣ ਹਾਂ । ਮੈਂ
ਪਾਪ ਕਰ ਕਰ ਕੇ (ਉਸ ਮਾਇਆ ਨੂੰ ਹੀ) ਜੋੜਦਾ ਰਿਹਾ ਜੇਹੜੀ ਕਦੇ ਟਿਕ ਕੇ ਨਹੀਂ
ਬੈਠਦੀ, ਜੇਹੜੀ ਜੀਵਾਂ ਦਾ ਸਾਥ ਛੱਡ ਜਾਂਦੀ ਹੈ । ਹੇ ਨਾਨਕ ! (ਆਖ—)ਹੇ ਸਭ ਤਾਕਤਾਂ
ਦੇ ਮਾਲਕ ਮੇਰੇ ਸੁਆਮੀ ! ਮੈਂ ਤੇਰੀ ਸਰਨ ਆਇਆ ਹਾਂ, ਮੇਰੀ ਲਾਜ ਰੱਖ ਲੈ ।੩।

ਜਾ ਤੇ ਵੀਛੁੜਿਆ ਤਿਨਿ ਆਪਿ ਮਿਲਾਇਆ ਰਾਮ ॥ ਸਾਧੂ ਸੰਗਮੇ
ਹਰਿ ਗੁਣ ਗਾਇਆ ਰਾਮ॥ਗੁਣ ਗਾਇ ਗੋਵਿੰਦ ਸਦਾ ਨੀਕੇ ਕਲਿਆਣ ਮੈ
ਪਰਗਟ ਭਏ ॥ ਸੇਜਾ ਸੁਹਾਵੀ ਸੰਗਿ ਪ੍ਰਭ ਕੈ ਆਪਣੇ ਪ੍ਰਭ ਕਰਿ ਲਏ ॥
ਛੋਡਿ ਚਿੰਤ ਅਚਿੰਤ ਹੋਏ ਬਹੁੜਿ ਦੁਖੁ ਨਾ ਪਾਇਆ ॥ ਨਾਨਕ ਦਰਸਨੁ
ਪੇਖਿ ਜੀਵੇ ਗੋਵਿੰਦ ਗੁਣ ਨਿਧਿ ਗਾਇਆ ॥੪॥੫॥੬॥ [ਪੰਨਾ ੫੪੭]

ਪਦ ਅਰਥ :-ਜਾ ਤੇ—ਜਿਸ (ਪਰਮਾਤਮਾ) ਨਾਲੋਂ । ਤਿਨਿ—ਉਸ (ਪਰਮਾਤਮਾ)
ਨੇ। ਸੰਗਮੇ—ਸੰਗਮਿ, ਮਿਲਾਪ ਵਿਚ, ਸੰਗਤਿ ਵਿਚ । ਨੀਕੇ—ਸੋਹਣੇ । ਕਲਿਆਣ ਮੈ—
ਆਨੰਦ ਸਰੂਪ ਪਰਮਾਤਮਾ । ਸੇਜਾ—ਹਿਰਦਾ-ਸੇਜ । ਸੁਹਾਵੀ—ਸੋਹਣੀ । ਕੈ ਸੰਗਿ—ਦੇ
ਨਾਲ । ਅਚਿੰਤ—ਬੇ-ਫਿਕਰ । ਪੇਖਿ—ਵੇਖ ਕੇ । ਗੁਣਨਿਧਿ—ਗੁਣਾਂ ਦਾ ਖਜ਼ਾਨਾ । ੪ ।

ਅਰਥ :-ਗੁਰੂ ਦੀ ਸੰਗਤਿ ਵਿਚ ਆ ਕੇ (ਜਿਸ ਮਨੁੱਖ ਨੇ) ਪਰਮਾਤਮਾ ਦੀ
ਸਿਫਤਿ ਸਾਲਾਹ ਦੇ ਗੀਤ ਗਾਣੇ ਸੁਰੂ ਕਰ ਦਿੱਤੇ (ਉਸ ਮਨੁੱਖ ਨੂੰ) ਉਸ ਪਰਮਾਤਮਾ ਨੇ
ਆਪ ਆਪਣੇ ਚਰਨਾਂ ਵਿਚ ਜੋੜ ਲਿਆ ਜਿਸ ਤੋਂ (ਉਹ ਚਿਰਾਂ ਦਾ) ਵਿਛੁੜਿਆ ਆ
ਰਿਹਾ ਸੀ । ਪਰਮਾਤਮਾ ਦੀ ਸਿਫਤਿ ਸਾਲਾਹ ਦੇ ਸੋਹਣੇ ਗੀਤ ਸਦਾ ਗਾਣ ਦੀ ਬਰਕਤਿ
ਨਾਲ ਆਨੰਦ-ਸਰੂਪ ਪਰਮਾਤਮਾ (ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ । (ਜਿਸ ਮਨੁੱਖ
ਦੇ ਹਿਰਦੇ ਵਿਚ ਪ੍ਰਭੂ ਪਰਗਟ ਹੁੰਦਾ ਹੈ) ਪ੍ਰਭੂ ਦੀ ਸੰਗਤਿ ਨਾਲ ਉਸ ਦਾ ਹਿਰਦਾ-ਸੇਜ
ਆਨੰਦ-ਭਰਪੂਰ ਹੋ ਜਾਂਦਾ ਹੈ, ਪ੍ਰਭੂ ਉਸ ਨੂੰ ਆਪਣਾ (ਸੇਵਕ) ਬਣਾ ਲੈਂਦਾ ਹੈ ।

ਹੇ ਨਾਨਕ ! (ਆਖ—) ਜੇਹੜੇ ਮਨੁੱਖ ਗੁਣਾਂ ਦੇ ਖਜ਼ਾਨੇ ਪਰਮਾਤਮਾ ਦੀ ਸਿਫਤਿ
ਸਾਲਾਹ ਦੇ ਗੀਤ ਗਾਏ ਹਨ ਉਹ (ਆਪਣੇ ਅੰਦਰ) ਪਰਮਾਤਮਾ ਦਾ ਦਰਸ਼ਨ ਕਰ ਕੇ
ਆਤਮਕ ਜੀਵਨ ਵਾਲੇ ਬਣ ਜਾਂਦੇ ਹਨ, ਉਹ ਦੁਨੀਆਂ ਵਾਲੇ ਚਿੰਤਾ-ਫਿਕਰ ਤਿਆਗ
ਕੇ ਸ਼ਾਂਤ-ਚਿੰਤ ਹੋ ਜਾਂਦੇ ਹਨ, ਉਹਨਾਂ ਨੂੰ ਮੁੜ ਕੋਈ ਦੁੱਖ ਪੌਹ ਨਹੀਂ ਸਕਦਾ ।੪।੫।੬।

ਬਿਹਾਗੜਾ ਮਹਲਾ ੫ ਛੰਤ ॥ ਬੋਲਿ ਸੁਧਰਮੀੜਿਆ ਮੋਨਿ ਕਤ
ਧਾਰੀ ਰਾਮ ॥ ਤੂ ਨੇਤ੍ਰੀ ਦੇਖਿ ਚਲਿਆ ਮਾਇਆ ਬਿਉਹਾਰੀ ਰਾਮ ॥ ਸੰਗਿ
ਤੇਰੇ ਕਛੁ ਨ ਚਾਲੈ ਬਿਨਾ ਗੋਬਿੰਦ ਨਾਮਾ ॥ ਦੇਸ ਵੇਸ ਸੁਵਰਨ ਰੂਪਾ ਸਗਲ

ਉਣੇ ਕਾਮਾ ॥ ਪੁਤ੍ਰ ਕਲਤ੍ਰ ਨ ਸੰਗਿ ਸੋਭਾ ਹਸਤ ਘੋਰਿ ਵਿਕਾਰੀ ॥ ਬਿਨਵੰਤ
ਨਾਨਕ ਬਿਨੁ ਸਾਧ ਸੰਗਮ ਸਭ ਮਿਥਿਆ ਸੰਸਾਰੀ ॥੧॥ [ਪੰਨਾ ੫੪੭]

ਪਦ ਅਰਥ :- ਸੁਧਰਮੀਰਿਆ—ਹੇ ਸੁਧਰਮੀ ! ਹੇ ਸੁਸ਼ਟ ਧਰਮ ਵਾਲੇ ! ਹੇ
(ਸਾਰੀਆਂ ਜੂਨਾਂ ਵਿਚੋਂ) ਉੱਤਮ ਫਰਜ਼ ਵਾਲੇ। ਕਤ—ਕਿਉਂ ? ਨੇੜੀ ਦੇਖਿ—ਅੱਖਾਂ ਨਾਲ
ਵੇਖ। ਬਿਉਹਾਰੀ—ਵਿਹਾਰ ਕਰਨ ਵਾਲਾ। ਸੰਗਿ—ਨਾਲ। ਵੇਸ—ਕੱਪੜੇ। ਸੁਵਰਨ—
ਸੋਨਾ। ਰੂਪਾ—ਚਾਂਦੀ। ਉਣੇ—ਖਾਲੀ, ਵਿਅਰਥ। ਕਲਤ੍ਰ—ਇਸਤ੍ਰੀ। ਹਸਤ ਘੋਰਿ—
ਹਾਥੀ ਘੋੜੇ। ਵਿਕਾਰੀ—ਵਿਕਾਰਾਂ ਵਲ ਲੈ ਜਾਣ ਵਾਲੇ। ਮਿਥਿਆ—ਨਾਸਵੰਤ। ਸੰਸਾਰੀ
—ਸੰਸਾਰ ਦੇ ਉੱਦਮ। ੧।

ਅਰਥ :- ਹੇ (ਸਾਰੀਆਂ ਜੂਨਾਂ ਵਿਚੋਂ) (ਉੱਤਮ ਫਰਜ਼ ਵਾਲੇ !) ਪਰਮਾਤਮਾ ਦੀ
ਸਿਫਤਿ ਸਾਲਾਹ ਦੇ ਬੋਲ ਬੋਲਿਆ ਕਰ। (ਸਿਫਤਿ ਸਾਲਾਹ ਵਲੋਂ) ਤੂੰ ਕਿਉਂ ਚੁੱਪ
ਵੱਟੀ ਹੋਈ ਹੈ ? ਆਪਣੀਆਂ ਅੱਖਾਂ ਨਾਲ (ਧਿਆਨ ਨਾਲ) ਵੇਖ; (ਨਿਰਾ) ਮਾਇਆ ਦਾ
ਹੀ ਵਿਹਾਰ ਕਰਨ ਵਾਲਾ (ਇਥੋਂ ਖਾਲੀ ਹੱਥ) ਤੁਰ ਪੈਂਦਾ ਹੈ। ਹੇ ਭਾਈ ! ਪਰਮਾਤਮਾ
ਦੇ ਨਾਮ ਤੋਂ ਬਿਨਾ ਹੋਰ ਕੋਈ ਚੀਜ਼ ਤੇਰੇ ਨਾਲ ਨਹੀਂ ਜਾ ਸਕਦੀ। ਦੇਸਾਂ (ਦੇ ਰਾਜ),
ਕੱਪੜੇ, ਸੋਨਾ, ਚਾਂਦੀ (—ਇਹਨਾਂ ਦੀ ਖ਼ਾਤਰ ਕੀਤੇ ਹੋਏ) ਸਾਰੇ ਉੱਦਮ ਵਿਅਰਥ ਹੋ ਜਾਂਦੇ
ਹਨ। ਹੇ ਭਾਈ ! ਪੁੱਤਰ, ਇਸਤ੍ਰੀ, ਦੁਨੀਆ ਦੀ ਵਡਿਆਈ—ਕੁਝ ਭੀ ਮਨੁੱਖ ਦੇ ਨਾਲ
ਨਹੀਂ ਜਾਂਦਾ। ਹਾਥੀ ਘੋੜੇ ਆਦਿਕਾਂ ਦੀ ਲਾਲਸਾ ਭੀ ਵਿਕਾਰਾਂ ਵਲ ਲੈ ਜਾਂਦੀ ਹੈ।
ਨਾਨਕ ਬੇਨਤੀ ਕਰਦਾ ਹੈ—ਸਾਧ ਸੰਗਤਿ ਤੋਂ ਬਿਨਾ ਦੁਨੀਆ ਦੇ ਸਾਰੇ ਉੱਦਮ ਨਾਸਵੰਤ
ਹਨ।

ਰਾਜਨ ਕਿਉ ਸੋਇਆ ਤੂ ਨੀਦ ਭਰੇ ਜਾਗਤ ਕਤ ਨਾਹੀ ਰਾਮ ॥
ਮਾਇਆ ਝੂਠੁ ਰੁਦਨੁ ਕੇਤੇ ਬਿਲਲਾਹੀ ਰਾਮ ॥ ਬਿਲਲਾਹਿ ਕੇਤੇ ਮਹਾ
ਮੋਹਨ ਬਿਨੁ ਨਾਮ ਹਰਿ ਕੇ ਸੁਖੁ ਨਹੀ ॥ ਸਹਸ ਸਿਆਣਪ ਉਪਾਵ ਬਾਛੇ
ਜਹ ਭਾਵਤ ਤਹ ਜਾਹੀ ॥ ਆਦਿ ਅੰਤੇ ਮਧਿ ਪੂਰਨ ਸਰਬਤ੍ਰ ਘਟਿ ਘਟਿ
ਆਹੀ ॥ ਬਿਨਵੰਤ ਨਾਨਕ ਜਿਨ ਸਾਧ ਸੰਗਮੁ ਸੇ ਪਤਿ ਸੇਤੀ ਘਰਿ ਜਾਹੀ ॥
੨॥ [ਪੰਨਾ ੫੪੭]

ਪਦ ਅਰਥ :- ਰਾਜਨ—ਹੇ ਧਰਤੀ ਦੇ ਸਰਦਾਰ ! ਭਰੇ—ਭਰਿ, ਭਰ ਕੇ। ਨੀਦ
ਭਰੇ—ਗੂੜ੍ਹੀ ਨੀਂਦ ਵਿਚ। ਕਤ—ਕਿਉਂ ? ਰੁਦਨੁ—ਰੋਣ-ਕੁਰਲਾਣ, ਤਰਲਾ। ਕੇਤੇ—ਕਿਤਨੇ
ਹੀ, ਬੇਅੰਤ ਜੀਵ। ਬਿਲਲਾਹੀ—ਬਿਲਲਾਹਿ, ਵਿਲਕਦੇ ਹਨ। ਮਹਾ ਮੋਹਨ—ਭਾਝੀ
ਮਨ-ਮੋਹਣੀ ਮਾਇਆ ਦੀ ਖ਼ਾਤਰ। ਸਹਸ—ਹਜ਼ਾਰਾਂ। ਉਪਾਵ—(ਲਫਜ਼ 'ਉਪਾਉ')

ਤੋਂ ਬਹੁ ਵਚਨ) । ਭਾਵਤ—(ਪ੍ਰਭੂ ਨੂੰ) ਚੰਗਾ ਲੱਗਦਾ ਹੈ । ਜਾਹੀ—ਜਾਹਿ, ਜਾਂਦੇ ਹਨ । ਆਦਿ ਅੰਤਿ ਮਧਿ—ਸ਼ੁਰੂ ਵਿਚ ਅਖੀਰ ਵਿਚ ਵਿਚਾਰਲੇ ਸਮੇਂ ਵਿਚ, ਸਦਾ ਹੀ । ਪੂਰਨ—ਵਿਆਪਕ । ਸਰਬਤ—ਹਰ ਥਾਂ । ਘਟਿ ਘਟਿ—ਹਰੇਕ ਸਰੀਰ ਵਿਚ । ਆਹੀ—ਹੈ। ਸੰਗਮੁ—ਮਿਲਾਪ । ਸਾਧ ਸੰਗਮੁ—ਗੁਰੂ ਦਾ ਮਿਲਾਪ । ਪਤਿ—ਇੱਜ਼ਤ । ਸੇਤੀ—ਨਾਲ । ਘਰਿ—ਘਰ ਵਿਚ, ਪ੍ਰਭੂ-ਚਰਨਾਂ ਵਿਚ । ੨ ।

ਅਰਥ :—ਹੇ ਧਰਤੀ ਦੇ ਸਰਦਾਰ ਮਨੁੱਖ ! ਤੂੰ ਕਿਉਂ ਮਾਇਆ ਦੇ ਮੋਹ ਦੀ ਗੂੜ੍ਹੀ ਨੀਂਦ ਵਿਚ ਸੌਂ ਰਿਹਾ ਹੈਂ ? ਤੂੰ ਕਿਉਂ ਸੁਚੇਤ ਨਹੀਂ ਹੁੰਦਾ ? ਇਸ ਮਾਇਆ ਦੀ ਖ਼ਾਤਰ ਅਨੇਕਾਂ ਹੀ ਮਨੁੱਖ ਝੂਠਾ ਰੋਣ-ਕੁਰਲਾਣ ਕਰਦੇ ਆ ਰਹੇ ਹਨ, ਵਿਲਕਦੇ ਆ ਰਹੇ ਹਨ । ਬੇਅੰਤ ਪ੍ਰਾਣੀ ਇਸ ਡਾਢੀ ਮਨ-ਮੋਹਣੀ ਮਾਇਆ ਦੀ ਖ਼ਾਤਰ ਤਰਲੇ ਲੈਂਦੇ ਆ ਰਹੇ ਹਨ (ਕਿ ਮਾਇਆ ਮਿਲੇ ਤੇ ਮਾਇਆ ਤੋਂ ਸੁਖ ਮਿਲੇ, ਪਰ) ਪਰਮਾਤਮਾ ਦੇ ਨਾਮ ਤੋਂ ਬਿਨਾ ਸੁਖ (ਕਿਸੇ ਨੂੰ) ਨਹੀਂ ਲੱਭਾ । ਜੀਵ ਹਜ਼ਾਰਾਂ ਚਤੁਰਾਈਆਂ ਹਜ਼ਾਰਾਂ ਹੀਲੇ ਕਰਦੇ ਥੱਕ ਜਾਂਦੇ ਹਨ (ਮਾਇਆ ਦੇ ਮੋਹ ਵਿਚੋਂ ਖਲਾਸੀ ਭੀ ਨਹੀਂ ਹੁੰਦੀ । ਹੋਵੇ ਭੀ ਕਿਵੇਂ ?) ਜਿਧਰ ਪਰਮਾਤਮਾ ਦੀ ਰਜ਼ਾ ਹੁੰਦੀ ਹੈ ਉਧਰ ਹੀ ਜੀਵ ਜਾ ਸਕਦੇ ਹਨ । ਉਹ ਪਰਮਾਤਮਾ ਸਦਾ ਲਈ ਹੀ ਸਰਬ-ਵਿਆਪਕ ਹੈ, ਹਰ ਥਾਂ ਮੌਜੂਦ ਹੈ, ਹਰੇਕ ਸਰੀਰ ਵਿਚ ਹੈ । ਨਾਨਕ ਬੇਨਤੀ ਕਰਦਾ ਹੈ—ਜਿੰਨ੍ਹਾਂ ਮਨੁੱਖਾਂ ਨੂੰ ਗੁਰੂ ਦਾ ਮਿਲਾਪ ਪ੍ਰਾਪਤ ਹੁੰਦਾ ਹੈ ਉਹ (ਇਥੋਂ) ਇੱਜ਼ਤ ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਜਾਂਦੇ ਹਨ । ੨ ।

ਨਰਪਤਿ ਜਾਣਿ ਗ੍ਰਹਿਓ ਸੇਵਕ ਸਿਆਣੇ ਰਾਮ॥ ਸਰਪਰ ਵੀਛੁੜਣਾ ਮੋਹੇ ਪਛੁਤਾਣੇ ਰਾਮ ॥ ਹਰਿਚੰਦਉਰੀ ਦੇਖਿ ਭੂਲਾ ਕਹਾ ਅਸਥਿਤਿ ਪਾਈਐ ॥ ਬਿਨੁ ਨਾਮ ਹਰਿ ਕੇ ਆਨ ਰਚਨਾ ਅਹਿਲਾ ਜਨਮੁ ਗਵਾਈਐ ॥ ਹਉ ਹਉ ਕਰਤ ਨਾ ਤਿਸਨ ਬੁਝੈ ਨਹ ਕਾਮ ਪੂਰਨ ਗਿਆਨੇ॥ ਬਿਨਵੰਤਿ ਨਾਨਕ ਬਿਨੁ ਨਾਮ ਹਰਿ ਕੇ ਕੇਤਿਆ ਪਛੁਤਾਨੇ ॥ ੩ ॥ [ਪੰਨਾ ੫੪੮]

ਅਰਥ :—ਨਰਪਤਿ—ਰਾਜਾ । ਜਾਣਿ—ਜਾਣ ਕੇ, ਸਮਝ ਕੇ । ਗ੍ਰਹਿਓ—(ਮੋਹ ਵਿਚ) ਫਸ ਜਾਂਦਾ ਹੈ । ਸਰਪਰ—ਜ਼ਰੂਰ । ਮੋਹੇ—(ਜੇਹੜੇ) ਮੋਹ ਵਿਚ ਫਸਦੇ ਹਨ । ਹਰਿ-ਚੰਦਉਰੀ—ਹਰਿਚੰਦ-ਨਗਰੀ, ਗੰਧਰਬ-ਨਗਰੀ, ਆਕਾਸ਼ ਵਿਚ ਖ਼ਿਆਲੀ ਨਗਰੀ । ਦੇਖਿ—ਵੇਖ ਕੇ । ਅਸਥਿਤਿ—ਪੱਕਾ ਟਿਕਾਣਾ। ਕਹਾ—ਕਿੱਥੇ ? ਕਿਤੇ ਭੀ ਨਹੀਂ । ਆਨ—ਹੋਰ । ਅਹਿਲਾ—ਆਹਲਾ, ਉੱਤਮ । ਗਵਾਈਐ—ਗਵਾ ਲਈਦਾ ਹੈ । ਹਉ ਹਉ—ਮੈਂ (ਵਡਾ ਬਣ ਜਾਵਾਂ) ਮੈਂ (ਵਡਾ ਬਣ ਜਾਵਾਂ) । ਕਾਮ—ਮਨੁੱਖਾ ਜਨਮ ਦਾ ਮਨੋਰਥ । ਗਿਆਨ—ਆਤਮਕ ਜੀਵਨ ਦੀ ਸਮਝ । ਕੇਤਿਆ—ਅਨੇਕਾਂ ਹੀ । ੩ ।

:- (ਜੇ ਕੋਈ ਮਨੁੱਖ) ਰਾਜਾ (ਬਣ ਜਾਂਦਾ ਹੈ, ਤਾਂ ਉਹ) ਸਿਆਣੇ ਸੇਵਕਾਂ ਨੂੰ (ਆਪਣੇ) ਜਾਣ ਕੇ (ਰਾਜ ਦੇ ਮੋਹ ਵਿਚ) ਫਸ ਜਾਂਦਾ ਹੈ। (ਪਰ ਦੁਨੀਆ ਦੇ ਸਾਰੇ ਪਦਾਰਥਾਂ ਨਾਲੋਂ) ਜ਼ਰੂਰ ਵਿਛੁੜ ਜਾਣਾ ਹੈ, (ਜੇਹੜੇ ਮਨੁੱਖ ਦੁਨੀਆ ਦੇ ਮੋਹ ਵਿਚ) ਫਸਦੇ ਹਨ, ਉਹ ਆਖਰ ਹੱਥ ਮਲਦੇ ਰਹਿ ਜਾਂਦੇ ਹਨ। ਮਨੁੱਖ ਆਕਾਸ਼ ਵਿਚ ਦ ਮਿਆਲੀ ਸ਼ਹਰ ਵਰਗੇ ਜਗਤ ਨੂੰ ਵੇਖ ਕੇ ਕੁਰਾਹੇ ਪੈ ਜਾਂਦਾ ਹੈ, ਪਰ ਇਥੇ ਕਿਤੇ ਭੀ ਸਦਾ ਦਾ ਟਿਕਾਣਾ ਨਹੀਂ ਮਿਲ ਸਕਦਾ। ਪਰਮਾਤਮਾ ਦੇ ਨਾਮ ਤੋਂ ਖੁੰਬ ਕੇ, ਜਗਤ-ਰਚਨਾ ਦੇ ਹੋਰ ਹੋਰ ਪਦਾਰਥਾਂ ਵਿਚ ਫਸ ਕੇ ਸ਼੍ਰੇਸ਼ਟ ਮਨੁੱਖਾਂ ਜਨਮ ਗਵਾ ਲਈਦਾ ਹੈ।

“ਮੈਂ (ਵੁਡਾ ਬਣ ਜਾਵਾਂ), ਮੈਂ (ਵੁਡਾ ਬਣ ਜਾਵਾਂ)”-ਇਹ ਕਰਦਿਆਂ ਕਦੇ ਮਾਇਆ ਦੀ ਤ੍ਰਿਸ਼ਨਾ ਮੁੱਕਦੀ ਨਹੀਂ, ਮਨੁੱਖਾਂ ਜਨਮ ਦਾ ਮਨੋਰਥ ਹਾਸਲ ਨਹੀਂ ਹੋ ਸਕਦਾ, ਆਤਮਕ ਜੀਵਨ ਦੀ ਸਮਝ ਭੀ ਨਹੀਂ ਪੈਂਦੀ। ਨਾਨਕ ਬੇਨਤੀ ਕਰਦਾ ਹੈ- ਪਰਮਾਤਮਾ ਦੇ ਨਾਮ ਤੋਂ ਖੁੰਬ ਕੇ ਅਨੇਕਾਂ ਜੀਵ ਹੱਥ ਮਲਦੇ ਜਾਂਦੇ ਹਨ। ੩।

ਧਾਰਿ ਅਨੁਗ੍ਰਹੇ ਅਪਨਾ ਕਰਿ ਲੀਨਾ ਰਾਮ ॥ ਭੁਜਾ ਗਹਿ ਕਾਢਿ ਲੀਓ ਸਾਧੂ ਸੰਗੁ ਦੀਨਾ ਰਾਮ॥ ਸਾਧ ਸੰਗਮਿ ਹਰਿ ਅਰਾਧੇ ਸਗਲ ਕਲਮਲ ਦੁਖ ਜਲੇ ॥ ਮਹਾ ਧਰਮ ਸੁ ਦਾਨ ਕਿਰਿਆ ਸੰਗਿ ਤੇਰੈ ਸੇ ਚਲੇ ॥ ਰਸਨਾ ਅਰਾਧੇ ਏਕੁ ਸੁਆਮੀ ਹਰਿਨਾਮਿ ਮਨੁ ਤਨੁ ਭੀਨਾ ॥ ਨਾਨਕ ਜਿਸ ਨੇ ਹਰਿ ਮਿਲਾਏ ਸੇ ਸਰਬ ਗੁਣ ਪਰਬੀਨਾ ॥੪॥੬॥੯॥ [ਪੰਨਾ ੫੪੮]

ਪਦ ਅਰਥ :- ਅਨੁਗ੍ਰਹੇ-ਅਨੁਗ੍ਰਹ, ਦਇਆ। ਭੁਜਾ-ਬਾਂਹ। ਗਹਿ-ਫੜ ਕੇ। ਸਾਧੂ ਸੰਗੁ-ਗੁਰੂ ਦਾ ਮਿਲਾਪ। ਸੰਗਮਿ-ਸੰਗਤਿ ਵਿਚ। ਕਲਮਲ-ਪਾਪ। ਮਹਾ ਧਰਮ-ਨਾਮ-ਧਰਮ। ਦਾਨ ਕਿਰਿਆ-ਨਾਮ-ਦਾਨ ਦੀ ਕਿਰਿਆ। ਸੇ-ਇਹੀ [ਬਹੁ ਵਚਨ]। ਰਸਨਾ-ਜੀਭ (ਨਾਲ)। ਭੀਨਾ-ਭਿੱਜ ਜਾਂਦਾ ਹੈ। ਨਾਮਿ-ਨਾਮ ਨਾਲ। ਪਰਬੀਨਾ-ਸਿਆਣਾ। ੪।

ਅਰਥ :- (ਹੇ ਭਾਈ ! ਜਿਸ ਮਨੁੱਖ ਨੂੰ) ਪਰਮਾਤਮਾ ਦਇਆ ਕਰ ਕੇ ਆਪਣਾ ਬਣਾ ਲੈਂਦਾ ਹੈ ਉਸ ਨੂੰ ਗੁਰੂ ਦਾ ਮਿਲਾਪ ਬਖਸ਼ਦਾ ਹੈ, ਤੇ, ਉਸ ਨੂੰ ਬਾਹੋਂ ਫੜ ਕੇ (ਮੋਹ ਦੇ ਖੂਹ ਵਿਚੋਂ) ਕੱਢ ਲੈਂਦਾ ਹੈ। ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ਉਸ ਦੇ ਸਾਰੇ ਪਾਪ ਸਾਰੇ ਦੁੱਖ ਸੜ ਜਾਂਦੇ ਹਨ।

ਹੇ ਭਾਈ ! ਸਭ ਤੋਂ ਵੁਡਾ ਧਰਮ ਨਾਮ-ਜਪਣ ਦਾ ਧਰਮ-ਅਤੇ ਸਭ ਤੋਂ ਵੁਡਾ ਦਾਨ-ਨਾਮ-ਦਾਨ-ਇਹੀ ਕੰਮ (ਜਗਤ ਤੋਂ) ਤੇਰੇ ਨਾਲ ਜਾ ਸਕਦੇ ਹਨ। ਹੇ ਨਾਨਕ ! (ਆਖ-) ਜੇਹੜਾ ਮਨੁੱਖ ਆਪਣੀ ਜੀਭ ਨਾਲ ਇਕ ਮਾਲਕ-ਪ੍ਰਭੂ ਦਾ ਆਰਾਧਨ ਕਰਦਾ

ਰਹਿੰਦਾ ਹੈ ਉਸ ਦਾ ਮਨ ਉਸ ਦਾ ਹਿਰਦਾ ਪਰਮਾਤਮਾ ਦੇ ਨਾਮ-ਜਲ ਵਿਚ ਤਰੋ-ਤਰ ਹੋਇਆ ਰਹਿੰਦਾ ਹੈ। ਜਿਸ ਮਨੁੱਖ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ਉਹ ਸਾਰੇ ਗੁਣਾਂ ਵਿਚ ਸਿਆਣਾ ਹੋ ਜਾਂਦਾ ਹੈ। ੪। ੬। ੯

ਘਰੂ ੨ ਦੇ ਛੰਦ-੬

ਘਰੂ ੧ ਦੇ ਛੰਦ-੩

ਜੋੜ-੯

ਨੋਟ :- ਇਸ ਜੋੜ ਵਿਚ ਮ: ੪ ਦੇ ਛੰਤ ਸ਼ਾਮਲ ਨਹੀਂ ਹਨ। ਉਹ ਹਨ ੬।
ਕੁੱਲ ਜੋੜ ੧੫।

-੦-

੧ ਓ ਸਤਿਗੁਰ ਪ੍ਰਸਾਦਿ ॥

ਬਿਹਾਗੜੇ ਕੀ ਵਾਰ ਮਹਲਾ ੪

ਵਾਰ ਦਾ ਭਾਵ

ਪਉੜੀ-ਵਾਰ

(੧) ਜਿਸ ਮਨੁੱਖ ਤੇ ਪ੍ਰਭੂ ਮੋਹਰ ਦੀ ਨਜ਼ਰ ਕਰਦਾ ਹੈ, ਉਸ ਨੂੰ ਆਪਣੀ ਸਿਫਤਿ ਸਾਲਾਹ ਵਿਚ ਜੋੜਦਾ ਹੈ ਤੇ ਵਿਕਾਰਾਂ ਵਿਚ ਖੁਆਰ ਹੋਣ ਤੋਂ ਬਚਾਂਦਾ ਹੈ।

(੨) ਜਿਸ ਮਨੁੱਖ ਨੂੰ ਪ੍ਰਭੂ ਦੀ ਸਿਫਤਿ ਸਾਲਾਹ ਦੀ ਦਾਤਿ ਮਿਲਦੀ ਹੈ, ਉਸ ਨੂੰ ਦੁਨੀਆ ਵਾਲੀ ਕੋਈ ਭੁੱਖ ਨਹੀਂ ਰਹਿ ਜਾਂਦੀ, ਇਸ ਵਾਸਤੇ ਹਰ ਥਾਂ ਉਸ ਨੂੰ ਸੋਭਾ ਮਿਲਦੀ ਹੈ।

(੩) ਜੇ ਮਨੁੱਖ ਪਰਮਾਤਮਾ ਦੀ ਸਿਫਤਿ ਸਾਲਾਹ ਕਰਦਾ ਹੈ, ਉਸ ਦੇ ਮਨ ਵਿਚ ਸਦਾ ਖਿੜਾਉ ਤੇ ਆਨੰਦ ਬਣਿਆ ਰਹਿੰਦਾ ਹੈ। ਕੋਈ ਹੋਰ ਉਸ ਦੀ ਬਰਾਬਰੀ ਨਹੀਂ ਕਰ ਸਕਦਾ, ਕਿਉਂਕਿ ਜਿਸ ਪ੍ਰਭੂ ਦੀ ਉਹ ਬੰਦਗੀ ਕਰਦਾ ਹੈ ਉਸ ਦਾ ਕੋਈ ਸ਼ਰੀਕ ਨਹੀਂ ਹੈ ਤੇ ਬੰਦਗੀ ਕਰਨ ਵਾਲਾ ਪ੍ਰਭੂ ਦਾ ਹੀ ਰੂਪ ਹੋ ਜਾਂਦਾ ਹੈ।

(੪) ਸਿਮਰਨ ਕਰਨ ਵਾਲੇ ਮਨੁੱਖ ਨੂੰ ਕੋਈ ਤੌਖਲਾ ਨਹੀਂ ਪੋਹ ਸਕਦਾ ਕਿਉਂਕਿ ਸਤਸੰਗੀਆਂ ਨਾਲ ਮਿਲ ਕੇ ਪ੍ਰਭੂ ਦੇ ਗੁਣਾਂ ਦੀ ਵਿਚਾਰ ਕੀਤਿਆਂ ਮਨ ਖਿੜਿਆ ਰਹਿੰਦਾ ਹੈ, ਦੁਨੀਆ ਵਾਲੀਆਂ ਸਭ ਭੁੱਖਾਂ ਲਹਿ ਜਾਂਦੀਆਂ ਹਨ ਤੇ ਬੰਧਨ ਟੁੱਟ ਜਾਂਦੇ ਹਨ।

(੫) ਜਗਤ ਦੇ ਸਾਰੇ ਚੋਜ ਤਮਾਸ਼ੇ ਪਰਮਾਤਮਾ ਆਪ ਹੀ ਕਰ ਰਿਹਾ ਹੈ, ਜਿਸ ਪਾਸੇ ਚਾਂਹਦਾ ਹੈ ਜੀਵਾਂ ਨੂੰ ਲਾਉਂਦਾ ਹੈ; ਇਹ ਭੀ ਉਸ ਦਾ ਇਕ ਚੋਜ ਹੈ ਕਿ ਉਸ ਦੀ ਸਿਫਤਿ ਸਾਲਾਹ ਉਹੀ ਮਨੁੱਖ ਕਰਦਾ ਹੈ ਜਿਸ ਉਤੇ ਸਤਿਗੁਰੂ ਦੀ ਕਿਰਪਾ ਹੋਵੇ ।

(੬) ਇਹ ਭੀ ਪਰਮਾਤਮਾ ਦੀ ਹੀ ਖੇਡ ਹੈ ਕਿ ਕਈ ਜੀਵ ਸਾਰਾ ਹੀ ਸਮਾਂ ਰੋਜ਼ੀ ਦੀ ਦੋੜ-ਭੱਜ ਵਿਚ ਹੀ ਖ਼ਰਚ ਕਰ ਦੇਂਦੇ ਹਨ; ਪਰ ਜਿਸ ਮਨੁੱਖ ਉੱਤੇ ਮੋਹਰ ਕਰਦਾ ਹੈ ਉਸ ਨੂੰ ਉਸ ਪ੍ਰਭੂ ਦੀ 'ਰਜ਼ਾ' ਪਿਆਰੀ ਲੱਗਦੀ ਹੈ ।

(੭) ਜਿਸ ਸਰਬ-ਕਲਾ ਸਮਰੱਥ ਪ੍ਰਭੂ ਨੇ ਇਹ ਜਗਤ ਰਚਿਆ ਹੈ ਤੇ ਰਚਣ ਵੇਲੇ ਉਸ ਨੂੰ ਕਿਸੇ ਦੀ ਸਲਾਹ ਦੀ ਭੀ ਲੋੜ ਨਾਹ ਪਈ, ਉਸੇ ਨੇ ਹੀ ਜੀਵਾਂ ਵਾਸਤੇ ਇਹ ਜੁਗਤੀ ਬਣਾਈ ਹੈ ਕਿ ਜੀਵ ਗੁਰੂ ਦੀ ਸਰਨ ਪੈ ਕੇ ਉਸ ਦੀ ਬੰਦਗੀ ਵਿਚ ਲੱਗਣ ।

(੮) ਕਈ ਮਨੁੱਖ ਧਰਮ-ਪੁਸਤਕਾਂ ਦੀ ਰਾਹੀਂ ਚਰਚਾ ਤੇ ਪਾਪ ਪੁੰਨ ਦੀ ਵਿਚਾਰ ਵਿਚ ਹੀ ਰੁਕੇ ਰਹਿੰਦੇ ਹਨ ਪਰ ਜਿੰਨ੍ਹਾਂ ਉੱਤੇ ਪ੍ਰਭੂ ਖਾਸ ਬਖਸ਼ਿਸ਼ ਕਰਦਾ ਹੈ ਉਹ ਅਜੇਹੀ ਚਰਚਾ ਤੋਂ ਨਿਰਾਲੇ ਰਹਿ ਕੇ ਅਕੱਥ ਪ੍ਰਭੂ ਦੀ ਸਿਫਤਿ ਸਾਲਾਹ ਵਿਚ ਲੱਗਦੇ ਹਨ ।

(੯) ਇਹ ਜਗਤ, ਮਾਨੋ, ਇਕ ਸਮੁੰਦਰ ਹੈ (ਜਿਸ ਵਿਚ ਮਾਇਆ-ਜਲ ਦੀਆਂ ਠਾਠਾਂ ਪੈ ਰਹੀਆਂ ਹਨ), ਜਿਸ ਮਨੁੱਖ ਉੱਤੇ ਪ੍ਰਭੂ ਮੋਹਰ ਕਰਦਾ ਹੈ, ਉਸ ਨੂੰ ਸਤਿਗੁਰੂ ਮਿਲਾਂਦਾ ਹੈ, ਜਿਸ ਦੇ ਦੱਸੇ ਰਾਹ ਤੇ ਤੁਰ ਕੇ ਮਨੁੱਖ ਪ੍ਰਭੂ ਦੀ ਸਿਫਤਿ-ਸਾਲਾਹ ਦੇ ਰਤਨ ਲੱਭ ਕੇ, ਇਸ ਸਮੁੰਦਰ ਤੋਂ ਸਹੀ ਸਲਾਮਤਿ ਪਾਰ ਲੰਘਦਾ ਹੈ ।

(੧੦) ਜਿਵੇਂ ਪਾਰਸ ਨਾਲ ਛੁਹਿਆਂ ਹਰੇਕ ਧਾਤ ਸੋਨਾ ਬਣ ਜਾਂਦੀ ਹੈ, ਤਿਵੇਂ ਹੀ ਜੋ ਮਨੁੱਖ ਗੁਰੂ ਦੀ ਚਰਨੀਂ ਲੱਗਦਾ ਹੈ, ਪਰਮਾਤਮਾ ਦੀ ਸਿਫਤਿ ਸਾਲਾਹ ਦੀ ਬਰਕਤਿ ਨਾਲ ਉਸ ਦੇ ਸਾਰੇ ਪਾਪ ਨਾਸ ਹੋ ਕੇ ਉਹ ਸੁੱਧ-ਸਰੂਪ ਹੋ ਜਾਂਦਾ ਹੈ ।

(੧੧) ਗੁਰੂ, ਮਾਨੋ, ਪਾਂਧਾ ਹੀ ਤੇ ਉਸ ਦੀ ਸੰਗਤਿ ਪਾਠਸ਼ਾਲਾ ਹੈ, ਜਿਵੇਂ ਪਾਠਸ਼ਾਲਾ ਵਿਚ ਪੜ੍ਹਨੇ ਪਏ ਇੰਝਾਣੇ ਬਾਲਾਂ ਨੂੰ ਪਾਂਧਾ ਪਿਆਰ ਨਾਲ ਪੜ੍ਹਾ ਕੇ ਸਿਆਣੇ ਕਰ ਦੇਂਦਾ ਹੈ, ਤਿਵੇਂ ਸਤਿਗੁਰੂ ਭੀ ਮਾਪਿਆਂ ਵਾਂਗ ਪਿਆਰ ਕਰ ਕੇ ਸਰਨ ਆਏ ਸਿੱਖਾਂ ਨੂੰ ਇਤਨੇ ਸਿਆਣੇ ਬਣਾ ਦੇਂਦਾ ਹੈ ਕਿ ਉਹ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਮਾਇਆ ਦੀ ਮਾਰ ਤੋਂ ਬਚ ਜਾਂਦੇ ਹਨ ।

(੧੨) ਕਈ ਮਨੁੱਖ ਪ੍ਰਭੂ ਦੇ ਬਣਾਏ ਹੋਏ ਸ਼ਿਵ ਆਦਿਕ ਦੇਵਤਿਆਂ ਨੂੰ ਪੂਜ ਰਹੇ ਹਨ, ਕੋਈ ਸ਼ਾਸਤ੍ਰਾਂ ਨੂੰ ਪੜ੍ਹ ਕੇ ਚਰਚਾ ਸ਼ਾਸਤ੍ਰਾਰਥ ਵਿਚ ਸਮਾਂ ਗੰਵਾ ਰਹੇ ਹਨ, ਕੋਈ ਜੋਗੀ ਸੰਨਿਆਸੀ ਬਣ ਕੇ ਬਾਹਰ ਜੰਗਲਾਂ ਵਿਚ ਪਰਮਾਤਮਾ ਨੂੰ ਢੂੰਡ ਰਹੇ ਹਨ,

ਪਰ ਸਿਆਣੇ ਸੁਖੜ ਉਹ ਹਨ ਜੋ ਸਤਿਗੁਰੂ ਦੀ ਸ਼ਰਨ ਪੈ ਕੇ ਅੰਦਰ ਵੱਸਦੇ ਪ੍ਰਭੂ ਦੀ ਯਾਦ ਵਿਚ ਜੁੜਦੇ ਹਨ ।

(੧੩) ਪ੍ਰਭੂ ਦੀ ਦਰਗਾਹ ਦਾ ਨਿਆਂ ਅਭੁੱਲ ਹੈ, ਉਸ ਦੇ ਦਰ ਤੇ ਵਿਤਕਰਾ ਨਹੀਂ ਹੈ, ਓਥੇ 'ਵਰਨਾਂ' ਦੀ ਵੰਡ ਨਹੀਂ ਹੈ, ਕਿਸੇ ਭੀ ਕੁਲ ਵਿਚ ਜੰਮਿਆ ਹੋਇਆ ਹੋਵੇ, ਜੋ ਭੀ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਸਿਮਰਨ ਕਰਦਾ ਹੈ, ਉਸ ਦੇ ਅੰਦਰੋਂ ਉੱਚੀ ਨੀਵੀਂ ਜਾਤਿ ਤੇ ਮੇਰ-ਤੇਰ ਵਾਲੇ ਵਿਤਕਰੇ ਦੂਰ ਹੋ ਜਾਂਦੇ ਹਨ ।

(੧੪) ਕਈ ਲੋਕ ਅਠਾਹਠ ਤੀਰਥਾਂ ਤੇ ਜਾ ਕੇ ਇਸ਼ਨਾਨ ਕਰਦੇ ਹਨ, ਕਈ ਕਈ ਜੁਗਤੀਆਂ ਵਰਤਦੇ ਹਨ ਤੇ ਦਾਨ ਪੁੰਨ ਕਰਦੇ ਹਨ, ਪਰ, ਪ੍ਰਭੂ ਦੀ ਹਜ਼ੂਰੀ ਵਿਚ ਆਦਰ ਉਸ ਮਨੁੱਖ ਨੂੰ ਮਿਲਦਾ ਹੈ ਜੋ ਗੁਰੂ ਦੇ ਸਨਮੁਖ ਰਹਿ ਕੇ ਨਾਮ ਜਪਦਾ ਹੈ, ਨਾਮ ਦੀ ਬਰਕਤਿ ਨਾਲ ਵਿਕਾਰਾਂ ਤੋਂ ਬਚ ਕੇ ਉਸ ਮਨੁੱਖ ਦੀ ਇੱਜ਼ਤ ਬਣੀ ਰਹਿੰਦੀ ਹੈ ।

(੧੫) ਜਗਤ, ਮਾਨੋ, ਇਕ ਬਾਗ਼ ਹੈ ਜਿਸ ਵਿਚ ਸਾਰੇ ਜੀਵ ਇਸ ਬਾਗ਼ ਦੇ ਬੂਟੇ ਹਨ, ਪਰਮਾਤਮਾ ਆਪ ਇਹਨਾਂ ਬੂਟਿਆਂ ਨੂੰ ਲਾਣ ਵਾਲਾ ਹੈ, ਉਹ ਆਪ ਹੀ ਇਹਨਾਂ ਦੀ ਰੱਖੀ ਕਰਨ ਵਾਲਾ ਹੈ, ਪਰ ਉਸ ਮਾਲੀ ਦੀ ਵਡਿਆਈ ਇਹ ਹੈ ਕਿ ਉਸ ਨੂੰ ਰਤਾ ਭਰ ਭੀ ਕੋਈ ਤਮ੍ਹਾ ਨਹੀਂ ਹੈ ।

(੧੬) ਪਰਮਾਤਮਾ ਨੂੰ ਕੋਈ ਤਮ੍ਹਾ ਜਾਂ ਕਿਸੇ ਜੀਵ ਦੀ ਮੁਥਾਜੀ ਹੋਵੇ ਭੀ ਕਿਵੇਂ? ਇਹ ਸਾਰੇ ਜੀਵ ਉਸੇ ਦੇ ਆਪਣੇ ਬਣਾਏ ਹੋਏ ਹਨ ਤੇ ਉਸੇ ਦਾ ਦਿੱਤਾ ਖਾਂਦੇ ਹਨ । ਪਰਮਾਤਮਾ ਦੀ ਸਿਫਤਿ ਸਾਲਾਹ ਕਰਨ ਤੋਂ ਜੀਵ ਨੂੰ ਹੀ ਲਾਭ ਮਿਲਦਾ ਹੈ ਕਿ ਇਕ ਤਾਂ ਇਹ ਧਿਰ ਧਿਰ ਦੀ ਮੁਥਾਜੀ ਕਰਨੋਂ ਹਟ ਜਾਂਦਾ ਹੈ, ਦੂਜੇ, ਇਸ ਦੇ ਮਨ ਵਿਚੋਂ 'ਮੇਰ ਤੇਰ ਮਿਟ ਜਾਂਦੀ ਹੈ ।

(੧੭) ਤੁੱਠ ਕੇ ਪ੍ਰਭੂ ਜਿਸ ਮਨੁੱਖ ਨੂੰ ਗੁਰੂ ਮਿਲਾਂਦਾ ਹੈ, ਉਸ ਨੂੰ ਸਿਮਰਨ ਵਿਚ ਜੋੜਦਾ ਹੈ, ਜਿਸ ਦੀ ਬਰਕਤਿ ਨਾਲ ਉਹ ਵਿਕਾਰਾਂ ਤੋਂ ਬਚ ਕੇ ਇੱਜ਼ਤ ਵਾਲਾ ਜੀਉਣ ਜੀਉਂਦਾ ਹੈ ਤੇ ਜਨਮ ਮਰਨ ਦੇ ਗੋੜ ਵਿਚ ਨਹੀਂ ਆਉਂਦਾ ।

(੧੮) ਪ੍ਰਭੂ, ਮਾਨੋ, ਇਕ ਡੂੰਘਾ ਸਮੁੰਦਰ ਹੈ, ਉਹ ਕਿਤਨਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ, ਮਾਇਆ ਦੀ ਰਚਨਾ ਰਚ ਕੇ ਪ੍ਰਭੂ ਇਸ ਮਾਇਆ ਤੋਂ ਵੱਖਰਾ ਨਿਰਲੇਪ ਭੀ ਹੈ । ਇਸ ਰਚਨਾ ਤੋਂ ਪਹਿਲਾਂ ਉਹ ਕਿਸ ਸਰੂਪ ਵਿਚ ਸੀ—ਇਹ ਗੱਲ ਭੀ ਉਹ ਆਪ ਹੀ ਜਾਣਦਾ ਹੈ ।

(੧੯) ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ, ਉਸ ਨੇ ਰੰਗਾ ਰੰਗ ਦੀ ਇਹ ਐਸੀ ਰਚਨਾ ਰਚੀ ਹੈ ਕਿ ਹਉਮੈ ਦੇ ਆਸਰੇ ਹਰੇਕ ਜੀਵ ਏਥੇ ਆਪਣੇ ਆਪ ਨੂੰ ਸਿਆਣਾ ਤੇ ਚਤੁਰ ਸਮਝਦਾ ਹੈ । ਆਪੋ ਆਪਣੀ ਧੁਨਿ ਵਿਚ ਮਸਤ

ਕੋਈ ਤਾਂ ਮੌਨਧਾਰੀ ਬਣਿਆ ਬੈਠਾ ਹੈ ਤੇ ਕੋਈ ਹੋਰਨਾਂ ਨੂੰ ਉਪਦੇਸ਼ ਕਰ ਰਿਹਾ ਹੈ, ਹਰੇਕ ਨੂੰ ਆਪੋ ਆਪਣੀ ਸਮਝ ਪਿਆਰੀ ਲੱਗਦੀ ਹੈ ।

(੨੦) ਪਰ, ਜਗਤ ਵਿਚ ਅਸਲ ਖੱਟੀ ਉਹਨਾਂ ਮਨੁੱਖਾਂ ਨੇ ਖੱਟੀ ਹੈ ਜੋ 'ਨਾਮ' ਸਿਮਰਦੇ ਹਨ, 'ਨਾਮ' ਉਹਨਾਂ ਨੂੰ ਐਸੀ ਆਤਮਕ ਖੁਰਾਕ ਮਿਲ ਗਈ ਹੈ ਕਿ ਦੁਨੀਆਂ ਦੇ ਹੋਰ ਸਾਰੇ ਪਦਾਰਥਾਂ ਵਲੋਂ ਉਹ ਰੱਜੇ ਰਹਿੰਦੇ ਹਨ, ਉਹੀ ਸੰਤ ਹਨ ਤੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ ।

(੨੧) ਇਹ ਦਿੱਸਦਾ ਜਗਤ ਪ੍ਰਭੂ ਨੇ ਆਪਣੇ ਹੀ ਨਿਰਗੁਣ ਸਰੂਪ ਤੋਂ ਰਚਿਆ ਹੈ, ਰੰਗਾ ਰੰਗ ਦੇ ਜੀਵ ਰਚੇ ਹਨ, ਏਥੇ ਕੋਈ ਤਿਆਗੀ ਅਖਵਾਉਂਦਾ ਹੈ, ਕੋਈ ਗ੍ਰਿਹ-ਸਤੀ, ਸਭਨਾਂ ਦਾ ਆਸਰਾ ਪਰਨਾ ਪ੍ਰਭੂ ਆਪ ਹੈ, ਉਸ ਦੇ ਦਰ ਤੋਂ ਗਰੀਬੀ ਤੇ ਸੰਤਾਂ ਦੀ ਸੰਗਤਿ ਦਾ ਖੈਰ ਹੀ ਮੰਗਣਾ ਚਾਹੀਦਾ ਹੈ ।

ਸਮੁੱਚਾ ਭਾਵ—

(੧) ਜਿਸ ਮਨੁੱਖ ਉਤੇ ਪ੍ਰਭੂ ਦੀ ਸੁਵੱਲੀ ਨਜ਼ਰ ਹੁੰਦੀ ਹੈ, ਉਸ ਨੂੰ ਸਿਫਤਿ ਸਾਲਾਹ ਦੀ ਦਾਤਿ ਮਿਲਦੀ ਹੈ, ਜਿਸ ਦੀ ਬਰਕਤਿ ਨਾਲ ਉਹ ਵਿਕਾਰਾਂ ਤੋਂ ਬਚਦਾ ਹੈ ਤੇ ਜੱਗ ਵਿਚ ਸੋਭਾ ਖੱਟਦਾ ਹੈ, ਦੁਨੀਆ ਵਾਲੀ ਉਸ ਨੂੰ ਕੋਈ ਭੁੱਖ ਰਹਿ ਨਹੀਂ ਜਾਂਦੀ, ਉਸ ਦਾ ਮਨ ਸਦਾ ਖਿੜਿਆ ਰਹਿੰਦਾ ਹੈ ਤੇ ਕੋਈ ਤੋਖਲਾ ਉਸ ਨੂੰ ਪੌਹ ਨਹੀਂ ਸਕਦਾ, ਕਿਉਂਕਿ ਉਸ ਦੇ ਮਾਇਆ ਵਾਲੇ ਸਾਰੇ ਬੰਧਨ ਟੁੱਟ ਜਾਂਦੇ ਹਨ (ਪਉੜੀ ਨੰ: ੧ ਤੋਂ ੪) ।

(੨) ਪਰ, ਸਿਫਤਿ ਸਾਲਾਹ ਦੀ ਇਹ ਦਾਤਿ ਸਤਿਗੁਰੂ ਦੀ ਰਾਹੀਂ ਮਿਲਦੀ ਹੈ, ਇਹ ਜੁਗਤੀ ਪਰਮਾਤਮਾ ਨੇ ਆਪ ਹੀ ਜੀਵਾਂ ਦੇ ਭਲੇ ਲਈ ਬਣਾਈ ਹੈ, ਤੇ ਜੋ ਮਨੁੱਖ ਇਸ ਜੁਗਤਿ ਨੂੰ ਵਰਤਦਾ ਹੈ, ਉਸ ਨੂੰ ਦੁਨੀਆ ਵਾਲੀ ਦੌੜ-ਭੱਜ ਦੇ ਥਾਂ ਪ੍ਰਭੂ ਦੀ ਰਜ਼ਾ ਪਿਆਰੀ ਲੱਗਣ ਲੱਗ ਪੈਂਦੀ ਹੈ ।

ਜਗਤ, ਮਾਨੋ ਇਕ ਸਮੁੰਦਰ ਹੈ ਜਿਸ ਵਿਚ ਮਾਇਕ ਵਿਕਾਰਾਂ ਦੀਆਂ ਠਾਠਾਂ ਪੈ ਰਹੀਆਂ ਹਨ, ਧਾਰਮਿਕ ਚਰਚਾ ਜਾਂ ਪਾਪ ਪੁੰਨ ਦੀਆਂ ਨਿਰੀਆਂ ਵਿਚਾਰਾਂ ਇਹਨਾਂ ਲਹਰਾਂ ਵਿਚ ਰੁੜ੍ਹਨ ਤੋਂ ਬਚਾ ਨਹੀਂ ਸਕਦੀਆਂ, ਏਥੇ ਤਾਂ ਗੁਰੂ ਦੀ ਸਰਨ ਪੈ ਕੇ ਸਿਫਤਿ ਸਾਲਾਹ ਦੇ ਰਤਨ ਲੱਭਣੇ ਹਨ । ਜਿਵੇਂ ਪਾਰਸ ਹਰੇਕ ਧਾਤ ਨੂੰ ਸੋਨਾ ਬਣਾ ਦੇਂਦਾ ਹੈ; ਜਿਵੇਂ ਪਾਂਧਾ ਈਵਾਣੇ ਬਾਲਾਂ ਨੂੰ ਵਿੱਦਿਆ ਪੜ੍ਹਾ ਕੇ ਸਿਆਣੇ ਕਰ ਦੇਂਦਾ ਹੈ, ਤਿਵੇਂ ਸਤਿਗੁਰੂ ਭੀ ਸਿੱਖ ਦੇ ਮਨ ਨੂੰ, ਮਾਨੋ, ਸੁੱਧ ਸੋਨਾ ਕਰ ਦੇਂਦਾ ਹੈ, ਇਤਨੀ ਉੱਚੀ ਸਮਝ ਬਖਸ਼ਦਾ ਹੈ ਕਿ ਸਿੱਖ ਮਾਇਆ ਦੀ ਮਾਰ ਤੋਂ ਬਚ ਜਾਂਦਾ ਹੈ ।

ਫਿਰ ਭੀ, ਲੋਕ ਟਪਲੇ ਖਾਈ ਜਾ ਰਹੇ ਹਨ, ਕੋਈ ਦੇਵੀ ਦੇਵਤਿਆਂ ਦੀ ਪੂਜਾ ਵਿਚ ਲੱਗਾ ਪਿਆ ਹੈ, ਕੋਈ ਸ਼ਾਸਤਾਰਥ ਵਿਚ ਮਸਤ ਹੈ, ਕੋਈ ਜੰਗਲਾਂ ਵਿਚ ਰੱਬ ਨੂੰ ਲੱਭ

ਰਿਹਾ ਹੈ, ਕੋਈ ਜਾਤਾਂ ਤੇ ਵਰਨ ਬਣਾ ਬਣਾ ਕੇ ਵਿਤਕਰੇ ਵਧਾ ਰਿਹਾ ਹੈ, ਕੋਈ ਤੀਰਥਾਂ ਤੋਂ ਇਸ਼ਨਾਨ ਦਾਨ ਪੁੰਨ ਕਰਦਾ ਫਿਰਦਾ ਹੈ ! ਪਰ, ਸੁਖੜ ਸਿਆਣੇ ਉਹ ਹਨ ਜੋ ਕਿਰਤ-ਕਾਰ ਕਰਦੇ ਹੋਏ ਹੀ ਗੁਰੂ ਦੇ ਰਾਹ ਤੇ ਤੁਰ ਕੇ ਪ੍ਰਭੂ ਦੀ ਸਿਫਤਿ ਸਾਲਾਹ ਕਰਦੇ ਹਨ, ਇਹ ਸਿਫਤਿ ਸਾਲਾਹ ਹੀ ਵਿਕਾਰਾਂ ਤੋਂ ਬਚਾ ਸਕਦੀ ਹੈ (ਪਉੜੀ ਨੰ: ੫ ਤੋਂ ੧੪)।

(੩) (ਇਥੇ ਇਹ ਭੀ ਚੇਤੇ ਰੱਖਣਾ ਜ਼ਰੂਰੀ ਹੈ ਕਿ) ਇਸ ਬੰਦਗੀ ਤੇ ਸਿਫਤਿ ਸਾਲਾਹ ਦੀ ਪਰਮਾਤਮਾ ਨੂੰ ਕੋਈ ਲੋੜ ਨਹੀਂ, ਉਸ ਨੂੰ ਨਾਹ ਕੋਈ ਤਮਾ ਹੈ ਨਾਹ ਕਿਸੇ ਦੀ ਕੋਈ ਮੁਥਾਜੀ ਹੈ। ਇਹ ਜੁਗਤਿ ਮਨੁੱਖ ਦੇ ਆਪਣੇ ਭਲੇ ਵਾਸਤੇ ਹੈ, ਬੰਦਗੀ ਦੀ ਬਰਕਤਿ ਨਾਲ ਇਹ ਧਿਰ ਧਿਰ ਦੀ ਮੁਥਾਜੀ ਤੋਂ ਹਟ ਜਾਂਦਾ ਹੈ, 'ਮੇਰ ਤੇਰ' ਮਿਟ ਜਾਂਦੀ ਹੈ, ਤੇ ਵਿਕਾਰਾਂ ਤੋਂ ਬਚ ਕੇ ਇੱਜ਼ਤ ਵਾਲਾ ਜੀਵਨ ਗੁਜ਼ਾਰਾ ਹੈ (ਪਉੜੀ ਨੰ: ੧੫ ਤੋਂ ੧੭)।

(੪) ਪਰਮਾਤਮਾ ਕਿਹੋ ਜਿਹਾ ਹੈ ਤੇ ਕੇਡਾ ਵਡਾ ਹੈ—ਅਜੇਹੀਆਂ ਸਿਆਣਪ ਤੇ ਚਤੁਰਾਈ ਦੀਆਂ ਵਿਚਾਰਾਂ ਭੀ ਵਿਅਰਥ ਹਨ, ਮਨੁੱਖ ਦੀ ਸਮਝ ਤੋਂ ਇਹ ਗੱਲਾਂ ਪਰੇ ਦੀਆਂ ਹਨ। ਅਸਲ ਖੱਟੀ ਕਮਾਈ 'ਸਿਮਰਨ' ਹੀ ਹੈ, ਜੋ ਗਰੀਬੀ ਸੁਭਾਉ ਵਿਚ ਸਤਸੰਗ ਦੀ ਬਰਕਤਿ ਨਾਲ ਮਿਲਦਾ ਹੈ (ਪਉੜੀ ਨੰ: ੧੮ ਤੋਂ ੨੧)।

ਮੁੱਖ ਭਾਵ—

ਜਗਤ ਦੀਆਂ ਵਿਕਾਰਾਂ ਦੀਆਂ ਲਹਿਰਾਂ ਤੋਂ ਮਨੁੱਖ ਨੂੰ ਕੇਵਲ ਸਿਫਤਿ ਸਾਲਾਹ ਹੀ ਬਚਾ ਸਕਦੀ ਹੈ, ਅੰਨ ਦੇਵ-ਪੂਜਾ, ਸ਼ਾਸਤ੍ਰਾਰਥ, ਜੰਗਲ-ਵਾਸ, ਤੀਰਥ-ਇਸ਼ਨਾਨ ਆਦਿਕ ਕੋਈ ਕਰਮ-ਧਰਮ ਇਸ ਦਾ ਸਹਾਈ ਨਹੀਂ ਹੋ ਸਕਦਾ। ਸਿਫਤਿ ਸਾਲਾਹ ਦੀ ਬਰਕਤਿ ਨਾਲ ਮਨੁੱਖ ਦੇ ਅੰਦਰੋਂ ਮੁਥਾਜੀ ਤੇ ਮੇਰ-ਤੇਰ ਮਿਟ ਜਾਂਦੀ ਹੈ, ਇਸ ਦੀ ਅਸਲ ਖੱਟੀ-ਕਮਾਈ ਹੈ ਹੀ ਸਿਮਰਨ ਤੇ ਸਿਫਤਿ ਸਾਲਾਹ।

'ਵਾਰ' ਦੀ ਬਣਤਰ

ਇਹ 'ਵਾਰ' ਗੁਰੂ ਰਾਮਦਾਸ ਜੀ ਦੀ ਉਚਾਈ ਹੋਈ ਹੈ, ਇਸ ਵਿਚ ੨੧ ਪਉੜੀਆਂ ਹਨ। ਬਾਰ੍ਹਵੀਂ ਪਉੜੀ ਤੋਂ ਬਿਨਾ ਬਾਕੀ ਹਰੇਕ ਪਉੜੀ ਦੇ ਨਾਲ ਦੋ ਦੋ ਸਲੋਕ ਹਨ, ਉਸ ਨਾਲ ੩ ਸਲੋਕ ਹਨ। ਸਲੋਕਾਂ ਦਾ ਕੁੱਲ ਜੋੜ ੪੩ ਹੈ; ਵੇਰਵਾ ਇਉਂ ਹੈ: —

ਸਲੋਕ ਮ: ੩ — ੩੩

ਸਲੋਕ ਮ: ੪ — ੨

ਸਲੋਕ ਮ: ੧ — ੫

ਸਲੋਕ ਮ: ੫ — ੨

ਸਲੋਕ ਕਬੀਰ ਜੀ - ੧

ਜੋੜ ੪੩

‘ਵਾਰ’ ਦਾ ਸਿਰ-ਲੇਖ ਹੈ “ਬਿਹਾਗੜੇ ਕੀ ਵਾਰ ਮਹਲਾ ੪” ‘ਵਾਰ ਦੀਆਂ’ ਪਉੜੀਆਂ ਨਾਲ ਵਰਤੇ ਹੋਏ ੪੩ ਸਲੋਕਾਂ ਵਿਚੋਂ ਸਿਰਫ ੨ ਸਲੋਕ ਗੁਰੂ ਰਾਮਦਾਸ ਜੀ ਦੇ ਆਪਣੇ ਹਨ । ਸਾਰੇ ਦੇ ਸਾਰੇ ਹੀ ਸਲੋਕ ਹੋਰ ਹੋਰ ਗੁਰ-ਵਿਅਕਤੀਆਂ ਦੇ ਹਨ, ‘ਵਾਰ’ ਸਿਰਫ ‘ਪਉੜੀਆਂ’ ਦੇ ਸਮੂਹ ਨੂੰ ਕਿਹਾ ਜਾ ਰਿਹਾ ਹੈ ।

ਜੇ ਇਹ ਗੱਲ ਸਾਬਤ ਹੋ ਸਕਦੀ ਕਿ ਗੁਰੂ ਰਾਮਦਾਸ ਜੀ ਨੇ ਇਹ ‘ਵਾਰ’ ਉਚਾਰਨ ਤੇ ਲਿਖਣ ਵੇਲੇ ਗੁਰੂ ਨਾਨਕ ਦੇਵ ਜੀ ਅਤੇ ਗੁਰੂ ਅਮਰਦਾਸ ਜੀ ਦੇ ਉਚਾਰੇ ਹੋਏ ਸਲੋਕ ਇਹਨਾਂ ਪਉੜੀਆਂ ਨਾਲ ਆਪ ਹੀ ਲਿਖੇ ਸਨ ਤਾਂ ਇਸ ਵਿਚੋਂ ਇਕ ਅਜੀਬ ਸੁਆਦਲਾ ਸਿੱਟਾ ਨਿਕਲ ਆਉਂਦਾ ਹੈ ਕਿ ਗੁਰੂ ਰਾਮਦਾਸ ਜੀ ਦੇ ਪਾਸ ਆਪਣੇ ਤੋਂ ਪਹਿਲੇ ਗੁਰੂ ਸਾਹਿਬਾਨ ਦੀ ‘ਬਾਣੀ’ ਮੌਜੂਦ ਸੀ । ਪਰ, ਗੁਰੂ ਰਾਮਦਾਸ ਜੀ ਨੇ ਆਪ ਹੀ ਇਹ ਸਲੋਕ ਦਰਜ ਨਹੀਂ ਕੀਤੇ; ਨਹੀਂ ਤਾਂ ਉਹ ਪਉੜੀ ਨੰ: ੧੪ ਨੂੰ ਖਾਲੀ ਨਾਹ ਰਹਿਣ ਦੇਂਦੇ, ਇਸ ਪਉੜੀ ਨਾਲ ਦੋਵੇਂ ਸਲੋਕ ਗੁਰੂ ਅਰਜਨ ਸਾਹਿਬ ਜੀ ਦੇ ਹਨ ਜੋ ਗੁਰੂ ਅਰਜਨ ਸਾਹਿਬ ਹੀ ਦਰਜ ਕਰ ਸਕਦੇ ਸਨ ।

ਜੋ, ਪਹਿਲੇ ਸਰੂਪ ਵਿਚ ਅਸਲ ‘ਵਾਰ’ ਸਿਰਫ, ‘ਪਉੜੀਆਂ’ ਹੀ ਸੀ ।

ਬਿਹਾਗੜੇ ਕੀ ਵਾਰ ਮਹਲਾ ੪

੧ ਓ ਸਤਿਗੁਰ ਪ੍ਰਸਾਦਿ ॥

ਸਲੋਕ ਮ: ੩॥ ਗੁਰ ਸੇਵਾ ਤੇ ਸੁਖ ਯਾਈਐ ਹੋਰਥੈ ਸੁਖੁ ਨ ਭਾਲਿ॥
ਗੁਰ ਕੇ ਸਬਦਿ ਮਨੁ ਭੇਦੀਐ ਸਦਾ ਵਸੈ ਹਰਿ ਨਾਲਿ ॥ ਨਾਨਕ ਨਾਮੁ
ਤਿਨ ਕਉ ਮਿਲੈ ਜਿਨ ਹਰਿ ਵੇਖੈ ਨਦਰਿ ਨਿਹਾਲਿ ॥੧॥ [ਪੰਨਾ ੫੪੮]

ਪਦ ਅਰਥ :- ਭੇਦੀਐ, -ਵਿੰਨੀਐ, ਪ੍ਰੋ ਦੇਈਐ ।

ਅਰਥ :- (ਹੇ ਜੀਵ !) ਸੁਖ ਸਤਿਗੁਰੂ ਦੀ ਸੇਵਾ ਤੋਂ (ਹੀ) ਮਿਲਦਾ ਹੈ ਕਿਸੇ ਹੋਰ ਥਾਂ ਸੁਖ ਨਾਹ ਢੂੰਢ, (ਕਿਉਂਕਿ) ਸਤਿਗੁਰੂ ਦੇ ਸ਼ਬਦ ਵਿਚ (ਜਦੋਂ) ਮਨ ਨੂੰ ਪ੍ਰੋ

ਦੇਈਏ (ਤਦੋਂ ਇਹ ਸਮਝ ਪੈ ਜਾਂਦੀ ਹੈ, ਸੁਖ-ਦਾਤਾ) ਹਰੀ ਸਦਾ ਅੰਗ ਸੰਗ ਵੱਸਦਾ ਹੈ ।

ਹੇ ਨਾਨਕ ! (ਹਰੀ ਦਾ ਸੁਖ-ਦਾਈ) ਨਾਮ ਉਹਨਾਂ ਨੂੰ ਮਿਲਦਾ ਹੈ, ਜਿਨ੍ਹਾਂ ਨੂੰ ਮੋਹਰ ਦੀ ਨਜ਼ਰ ਨਾਲ ਵੇਖਦਾ ਹੈ । ੧ ।

ਮ: ੩॥ ਸਿਫਤਿ ਖਜਾਨਾ ਬਖਸ ਹੈ ਜਿਸੁ ਬਖਸੈ ਸੋ ਖਰਚੈ ਖਾਇ॥
ਸਤਿਗੁਰ ਬਿਨੁ ਹਥਿ ਨ ਆਵਈ ਸਭ ਥਕੇ ਕਰਮ ਕਮਾਇ॥ ਨਾਨਕ ਮਨ-
ਮੁਖੁ ਜਗਤੁ ਧਨਹੀਣੁ ਹੈ ਅਗੈ ਭੁਖਾ ਕਿ ਖਾਇ ॥੨॥ [ਪੰਨਾ ਪੜ੍ਹੋ]

ਅਰਥ :—ਹਰੀ ਦੀ ਸਿਫਤਿ (ਰੂਪ) ਖਜਾਨਾ (ਹਰੀ ਦੀ) ਬਖਸ਼ਸ਼ ਹੈ (ਭਾਵ, ਬਖਸ਼ਸ਼ ਤੋਂ ਹੀ ਮਿਲਦਾ ਹੈ), ਜਿਸ ਨੂੰ ਬਖਸ਼ਦਾ ਹੈ ਉਹ ਆਪ ਖਾਂਦਾ ਹੈ (ਭਾਵ, ਸਿਫਤਿ ਸਾਲਾਹ ਦਾ ਆਨੰਦ ਲੈਂਦਾ ਹੈ) ਤੇ ਖਰਚਦਾ ਹੈ (ਭਾਵ, ਹੋਰਨਾਂ ਨੂੰ ਸਿਫਤਿ ਕਰਨੀ ਸਿਖਾਉਂਦਾ ਹੈ), (ਪਰ ਇਹ ਬਖਸ਼ਸ਼) ਸਤਿਗੁਰੂ ਤੋਂ ਬਿਨਾਂ ਮਿਲਦੀ ਨਹੀਂ, (ਸਤਿਗੁਰੂ ਦੀ ਓਟ ਛੱਡ ਕੇ ਹੋਰ) ਕਰਮ ਬਥੇਰੇ ਲੋਕ ਕਰ ਕੇ ਥੱਕ ਗਏ ਹਨ (ਪਰ ਇਹ ਦਾਤਿ ਨਹੀਂ ਮਿਲੀ) ।

ਹੇ ਨਾਨਕ ! ਮਨ ਦੇ ਅਧੀਨ (ਤੇ ਸਤਿਗੁਰੂ ਤੋਂ ਭੁੱਲਾ) ਹੋਇਆ ਸੰਸਾਰ (ਇਥੇ ਇਸ ਸਿਫਤਿ ਰੂਪ) ਧਨ ਤੋਂ ਸੱਖਣਾ ਹੈ, ਭੁੱਖਾ ਅਗੈ ਕੀਹ ਖਾਵੇਗਾ ? (ਭਾਵ, ਜੇ ਮਨੁੱਖ ਹੁਣ ਮਨੁੱਖਾ ਜਨਮ ਵਿਚ ਨਾਮ ਨਹੀਂ ਜਪਦੇ, ਉਹ ਇਹ ਜਨਮ ਗਵਾ ਕੇ ਕਿਵੇਂ ਜਪਣਗੇ ?) । ੨ ।

ਪਉੜੀ ॥ ਸਭ ਤੇਰੀ ਤੂ ਸਭਸ ਦਾ ਸਭ ਤੁਧੁ ਉਪਾਇਆ॥ ਸਭਨਾ
ਵਿਚਿ ਤੂ ਵਰਤਦਾ ਤੂ ਸਭਨੀ ਧਿਆਇਆ ॥ ਤਿਸ ਦੀ ਤੂ ਭਗਤਿ ਥਾਇ
ਪਾਇਹਿ ਜੇ ਤੁਧੁ ਮਨਿ ਭਾਇਆ ॥ ਜੇ ਹਰਿ ਪ੍ਰਭ ਭਾਵੈ ਸੋ ਥੀਐ ਸਭਿ
ਕਰਨਿ ਤੇਰਾ ਕਰਾਇਆ ॥ ਸਲਾਹਿਹੁ ਹਰਿ ਸਭਨਾ ਤੇ ਵਡਾ ਜੋ ਸੰਤ ਜਨਾਂ
ਕੀ ਪੈਜ ਰਖਦਾ ਆਇਆ ॥ ੧ ॥ [ਪੰਨਾ ਪੜ੍ਹੋ]

ਪਦ ਅਰਥ :—ਤੂ (ਸਭਨੀ ਧਿਆਇਆ)—ਤੈਨੂੰ ।

ਅਰਥ :—ਹੇ ਪ੍ਰਭੂ ! ਸਾਰੀ ਸ੍ਰਿਸ਼ਟੀ ਤੇਰੀ ਹੈ, ਤੂ ਸਭਨਾਂ ਦਾ ਮਾਲਕ ਹੈ, ਸਭਨਾਂ ਨੂੰ ਤੂੰ ਹੀ ਪੈਦਾ ਕੀਤਾ ਹੈ, ਸਾਰਿਆਂ (ਜੀਵਾਂ) ਵਿਚ ਤੂੰ ਵਿਆਪਕ ਹੈ, ਤੇ ਸਭ ਤੇਰਾ ਸਿਮਰਨ ਕਰਦੇ ਹਨ, ਜੇ ਮਨੁੱਖ ਤੈਨੂੰ ਮਨ ਵਿਚ ਪਿਆਰਾ ਲੱਗਦਾ ਹੈ, ਉਸ ਦੀ ਭਗਤੀ ਤੂੰ ਕਬੂਲ ਕਰਦਾ ਹੈ । ਹੇ ਹਰਿ ਪ੍ਰਭੂ ! ਜੇ ਤੈਨੂੰ ਚੰਗਾ ਲੱਗਦਾ ਹੈ ਸੋ (ਸੰਸਾਰ ਵਿਚ) ਹੁੰਦਾ ਹੈ, ਸਾਰੇ ਜੀਵ ਤੇਰਾ ਕਰਾਇਆ ਕਰਦੇ ਹਨ । (ਹੇ ਭਾਈ !) ਜੇ ਹਰੀ (ਮੁੱਢ ਤੋਂ)

ਭਗਤਾਂ ਦੀ ਲਾਜ ਰੱਖਦਾ ਆਇਆ ਹੈ ਤੇ ਸਭ ਤੋਂ ਵਡਾ ਹੈ, ਉਸ ਦੀ ਸਿਫਤਿ ਸਲਾਹ ਕਰੋ । ੧ ।

ਸਲੋਕ ਮ: ੩ ॥ ਨਾਨਕ ਗਿਆਨੀ ਜਗੁ ਜੀਤਾ ਜਗਿ ਜੀਤਾ ਸਭ ਕੋਇ ॥ ਨਾਮੇ ਕਾਰਜ ਸਿਧਿ ਹੈ ਸਹਜੇ ਹੋਇ ਸੁ ਹੋਇ ॥ ਗੁਰਮਤਿ ਮਤਿ ਅਚਲੁ ਹੈ ਚਲਾਇ ਨ ਸਕੈ ਕੋਇ ॥ ਭਗਤਾ ਕਾ ਹਰਿ ਅੰਗੀਕਾਰੁ ਕਰੇ ਕਾਰਜੁ ਸੁਹਾਵਾ ਹੋਇ ॥

ਪਦ ਅਰਥ:—ਜਗਿ—ਜਗਤ ਨੇ। ਸਭੁ ਕੋਇ—ਹਰੇਕ ਜੀਵ ਨੂੰ । ਸਿਧਿ—ਸਫਲਤਾ, ਕਾਮਯਾਬੀ । ਕਾਰਜ ਸਿਧਿ—ਕਾਰਜ ਦੀ ਸਿੱਧੀ । ਅੰਗੀਕਾਰੁ—ਪੱਖ, ਸਹੈਤਾ ।

ਅਰਥ :—ਹੇ ਨਾਨਕ ! ਗਿਆਨਵਾਨ ਮਨੁੱਖ ਨੇ ਸੰਸਾਰ ਨੂੰ (ਭਾਵ, ਮਾਇਆ ਦੇ ਮੋਹ ਨੂੰ) ਜਿੱਤ ਲਿਆ ਹੈ, (ਤੇ ਗਿਆਨੀ ਤੋਂ ਬਿਨਾ) ਹਰ ਇਕ ਮਨੁੱਖ ਨੂੰ ਸੰਸਾਰ ਨੇ ਜਿੱਤਿਆ ਹੈ, (ਗਿਆਨੀ ਦੇ) ਅਸਲੀ ਕਰਨ ਵਾਲੇ ਕੰਮ (ਭਾਵ, ਮਨੁੱਖਾ ਜਨਮ ਨੂੰ ਸਵਾਰਨ) ਦੀ ਸਫਲਤਾ ਨਾਮ ਜਪਣ ਨਾਲ ਹੀ ਹੁੰਦੀ ਹੈ ਉਸ ਨੂੰ ਇਉਂ ਜਾਪਦਾ ਹੈ ਕਿ ਜੇ ਕੁਝ ਹੋ ਰਿਹਾ ਹੈ, ਪ੍ਰਭੂ ਦੀ ਰਜ਼ਾ ਵਿਚ ਹੋ ਰਿਹਾ ਹੈ । ਸਤਿਗੁਰੂ ਦੀ ਮੱਤ ਤੇ ਤੁਰਿਆਂ (ਗਿਆਨੀ ਮਨੁੱਖ ਦੀ) ਮੱਤ ਪੱਕੀ ਹੋ ਜਾਂਦੀ ਹੈ, ਕੋਈ (ਮਾਇਕ ਵਿਹਾਰ) ਉਸ ਨੂੰ ਭੁਲਾ ਨਹੀਂ ਸਕਦਾ (ਉਸ ਨੂੰ ਨਿਸਚਾ ਹੁੰਦਾ ਹੈ ਕਿ) ਪ੍ਰਭੂ ਭਗਤਾਂ ਦਾ ਸਾਥ ਨਿਭਾਉਂਦਾ ਹੈ (ਤੇ ਉਹਨਾਂ ਦਾ ਹਰੇਕ) ਕੰਮ ਰਾਸ ਆ ਜਾਂਦਾ ਹੈ ।

ਮਨਮੁਖ ਮੂਲਹੁ ਭੁਲਾਇਅਨੁ, ਵਿਚਿ ਲਬੁ ਲੋਭੁ ਅਹੰਕਾਰੁ ॥ ਝਗੜਾ ਕਰਦਿਆ ਅਨਦਿਨੁ ਗੁਦਰੈ ਸਬਦਿ ਨ ਕਰਹਿ ਵੀਚਾਰੁ ॥ ਸੁਧਿ ਮਤਿ ਕਰਤੇ ਹਿਰਿ ਲਈ ਬੋਲਨਿ ਸਭੁ ਵਿਕਾਰੁ ॥ ਦਿਤੈ ਕਿਤੈ ਨ ਸੰਤੋਖੀਅਨਿ ਅੰਤਰਿ ਤ੍ਰਿਸਨਾ ਬਹੁਤੁ ਅਗ੍ਰਾਨੁ ਅੰਧਾਰੁ ॥ ਨਾਨਕ ਮਨਮੁਖਾ ਨਾਲਹੁ ਤੁਟੀਆ ਭਲੀ ਜਿਨਾ ਮਾਇਆ ਮੋਹਿ ਪਿਆਰੁ ॥੧॥ [ਪੰਨਾ ੫੪੮]

ਨੋਟ :—ਗਉੜੀ ਕੀ ਵਾਰ ਮ: ੪ ਦੀ ਪਉੜੀ ਨੰ: ੩੧ ਦਾ ਪਹਿਲਾ ਸਲੋਕ ਭੀ ਇਹੀ ਹੈ । ਪਰ ਓਥੇ ਇਹ ਸਲੋਕ ਮਹਲੇ ਚੌਥੇ ਦਾ ਕਰ ਕੇ ਲਿਖਿਆ ਹੈ, ਲਗਾਂ ਮਾਤ੍ਰਾਂ ਦਾ ਥੋੜਾ ਜਿਹਾ ਇਸ ਨਾਲੋਂ ਫਰਕ ਹੈ ।

ਅਰਥ :—ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਪ੍ਰਭੂ ਤੋਂ ਭੁੱਲੇ ਹੋਏ ਹਨ, ਕਿਉਂਕਿ ਉਹਨਾਂ ਦੇ ਅੰਦਰ ਲੱਭ ਲੋਭ ਤੇ ਅਹੰਕਾਰ ਹੈ । ਉਹਨਾਂ ਦਾ ਹਰੇਕ ਦਿਨ (ਲੱਭ ਲੋਭ ਆਦਿਕ ਸੰਬੰਧੀ) ਝਗੜਾ ਕਰਦਿਆਂ ਗੁਜ਼ਰਦਾ ਹੈ, ਉਹ ਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦੇ । ਕਰਤਾਰ ਨੇ ਉਹਨਾਂ ਮਨਮੁਖਾਂ ਦੀ ਹੋਸ਼ ਤੇ ਅਕਲ ਖੋਹ ਲਈ ਹੈ ਉਹ

ਨਿਰੇ ਵਿਕਾਰਾਂ ਦੇ ਬਚਨ ਹੀ ਬੋਲਦੇ ਹਨ, ਉਹ ਕਿਸੇ ਭੀ ਦਾਤਿ ਦੇ ਮਿਲਣ ਤੇ ਰੱਜਦੇ ਨਹੀਂ ਕਿਉਂਕਿ ਉਹਨਾਂ ਦੇ ਮਨ ਵਿਚ ਬੜੀ ਤ੍ਰਿਸ਼ਨਾ ਅਗਿਆਨ ਤੇ ਹਨੇਰਾ ਹੈ।

ਹੇ ਨਾਨਕ ! (ਅਜੇਹੇ) ਮਨਮੁਖਾਂ ਨਾਲੋਂ ਸੰਬੰਧ ਟੁੱਟਾ ਹੋਇਆ ਹੀ ਚੰਗਾ ਹੈ, ਕਿਉਂਕਿ ਉਹਨਾਂ ਦਾ ਪਿਆਰ ਤਾਂ ਮਾਇਆ ਦੇ ਮੋਹ ਵਿਚ ਹੈ। ੧।

ਮ: ੩ ॥ ਤਿਨ ਭਉ ਸੰਸਾ ਕਿਆ ਕਰੇ ਜਿਨ ਸਤਿਗੁਰੁ ਸਿਰਿ ਕਰਤਾਰੁ ॥ ਧੁਰਿ ਤਿਨ ਕੀ ਪੈਜ ਰਖਦਾ ਆਪੇ ਰਖਣਹਾਰੁ ॥

ਅਰਥ :—ਜਿਨ੍ਹਾਂ ਦੇ ਸਿਰ ਪ੍ਰਭੂ ਤੇ ਗੁਰੂ ਹੈ (ਭਾਵ, ਜੋ ਪ੍ਰਭੂ ਤੇ ਗੁਰੂ ਨੂੰ ਰਾਖਾ ਸਮਝਦੇ ਹਨ), ਡਰ ਤੇ ਚਿੰਤਾ ਉਹਨਾਂ ਦਾ ਕੀਹ ਵਿਗਾੜ ਸਕਦੇ ਹਨ ? ਰੱਖਿਆ ਕਰਨ ਵਾਲਾ ਪ੍ਰਭੂ ਆਪ ਉਹਨਾਂ ਦੀ ਲਾਜ ਸਦਾ ਤੋਂ ਰੱਖਦਾ ਆਇਆ ਹੈ।

ਮਿਲਿ ਪ੍ਰੀਤਮ ਸੁਖੁ ਪਾਇਆ ਸਚੈ ਸਬਦਿ ਵੀਚਾਰਿ ॥ ਨਾਨਕ ਸੁਖਦਾਤਾ ਸੇਵਿਆ ਆਪੇ ਪਰਖਣਹਾਰੁ ॥

ਅਰਥ :—ਹੇ ਨਾਨਕ ! ਜੋ ਸੁਖਦਾਤਾ ਪ੍ਰਭੂ ਆਪ ਹੀ (ਸਭ ਦੀ) ਪਰਖ ਕਰਨ ਵਾਲਾ ਹੈ ਉਸ ਦੀ ਉਹ ਸੇਵਾ ਕਰਦੇ ਹਨ, ਤੇ (ਇਸ ਤਰ੍ਹਾਂ) ਸਚੇ ਸਬਦ ਦੀ ਰਾਹੀਂ ਵੀਚਾਰ ਕਰ ਕੇ ਤੇ ਹਰੀ ਪ੍ਰੀਤਮ ਨੂੰ ਮਿਲ ਕੇ ਸੁਖ ਪਾਉਂਦੇ ਹਨ। ੨।

ਪਉੜੀ ॥ ਜੀਅ ਜੰਤ ਸਭਿ ਤੇਰਿਆ, ਤੂ ਸਭਨਾ ਰਾਸਿ ॥ ਜਿਸਨੋ ਤੂ ਦੇਹਿ ਤਿਸੁ ਸਭੁ ਕਿਛੁ ਮਿਲੈ ਕੋਈ ਹੋਰੁ ਸਰੀਕੁ ਨਾਹੀ ਤੁਧੁ ਪਾਸਿ ॥ ਤੂ ਇਕੋ ਦਾਤਾ ਸਭਸ ਦਾ ਹਰਿ ਪਹਿ ਅਰਦਾਸਿ ॥ ਜਿਸ ਦੀ ਤੁਧੁ ਭਾਵੈ ਤਿਸ ਦੀ ਤੂ ਮੰਨਿ ਲੈਹਿ ਸੋ ਜਨੁ ਸਾਬਾਸਿ ॥ ਸਭੁ ਤੇਰਾ ਚੋਜੁ ਵਰਤਦਾ ਦੁਖੁ ਸੁਖੁ ਤੁਧੁ ਪਾਸਿ ॥ ੨ ॥ [ਪੰਨਾ ੫੪੯]

ਅਰਥ :—ਹੇ ਹਰੀ ! ਸਾਰੇ ਜੀਅ ਜੰਤ ਤੇਰੇ ਹਨ, ਤੂੰ ਸਭਨਾਂ ਦਾ ਖਜ਼ਾਨਾ ਹੈਂ, ਜਿਸ ਮਨੁੱਖ ਨੂੰ ਤੂੰ (ਆਪਣੇ ਨਾਮ ਦੀ) ਦਾਤਿ ਬਖਸ਼ਦਾ ਹੈਂ, ਉਸ ਨੂੰ (ਮਾਨੋ) ਹਰੇਕ ਸ਼ੈ ਮਿਲ ਜਾਂਦੀ ਹੈ (ਕਿਉਂਕਿ ਰੋਕਣ ਵਾਲਾ) ਹੋਰ ਕੋਈ ਤੇਰਾ ਸਰੀਕ ਤੇਰੇ ਕੋਲ ਨਹੀਂ ਹੈ, ਤੂੰ ਇਕੱਲਾ ਆਪ ਸਭਨਾਂ ਦਾ ਦਾਤਾ ਹੈਂ (ਇਸ ਕਰ ਕੇ) ਹੇ ਹਰੀ ! (ਸਭ ਜੀਵਾਂ ਦੀ) ਤੇਰੇ ਅੱਗੇ ਹੀ ਬੇਨਤੀ ਹੁੰਦੀ ਹੈ; ਜਿਸਦੀ ਬੇਨਤੀ ਤੇਨੂੰ ਚੰਗੀ ਲਗੇ, ਉਸਦੀ ਤੂੰ ਪ੍ਰਵਾਨ ਕਰ ਲੈਂਦਾ ਹੈਂ ਤੇ ਉਸ ਮਨੁੱਖ ਨੂੰ ਸ਼ਾਬਾਸ਼ੀ ਮਿਲਦੀ ਹੈ। ਇਹ ਸਾਰਾ ਤੇਰਾ ਹੀ ਕੌਤਕ ਵਰਤ ਰਿਹਾ ਹੈ, (ਸਭਨਾਂ ਦਾ) ਦੁੱਖ ਤੇ ਸੁਖ (ਦਾ ਤਰਲਾ) ਤੇਰੇ ਕੋਲ ਹੀ ਹੁੰਦਾ ਹੈ। ੨।

ਸਲੋਕ ਮ: ੩ ॥ ਗੁਰਮੁਖਿ ਸਚੇ ਭਾਵਦੇ ਦਰਿ ਸਚੇ ਸਚਿਆਰ ॥ ਸਾਜਨ ਮਨਿ ਆਨੰਦੁ ਹੈ ਗੁਰ ਕਾ ਸਬਦੁ ਵੀਚਾਰ ॥ ਅੰਤਰਿ ਸਬਦੁ

ਵਸਾਇਆ, ਦੁਖੁ ਕਟਿਆ, ਚਾਨਣੁ ਕੀਆ ਕਰਤਾਰਿ॥ਨਾਨਕ ਰਖਣਹਾਰਾ
ਰਖਸੀ ਆਪਣੀ ਕਿਰਪਾ ਧਾਰਿ ॥੧॥ [ਪੰਨਾ ੫੪੯]

ਪਦ ਅਰਥ :-ਕਰਤਾਰਿ-ਕਰਤਾਰ ਨੇ ।

ਅਰਥ:-ਸਤਿਗੁਰੂ ਦੇ ਸਨਮੁਖ ਰਹਣ ਵਾਲੇ ਮਨੁੱਖ ਸਚੇ ਪ੍ਰਭੂ ਨੂੰ ਪਿਆਰੇ ਲੱਗਦੇ ਹਨ ਤੇ ਮੌਜੇ ਦੇ ਦਰ ਤੇ ਉਹ ਸੱਚ ਦੇ ਵਾਪਾਰੀ (ਸਮਝੇ ਜਾਂਦੇ ਹਨ); ਸਤਿਗੁਰੂ ਦੇ ਸ਼ਬਦ ਨੂੰ ਵਿਚਾਰਨ ਵਾਲੇ ਉਹਨਾਂ ਸੱਜਨਾਂ ਦੇ ਮਨ ਵਿਚ (ਸਦਾ) ਖਿੜਾਉ ਹੁੰਦਾ ਹੈ; ਸਤਿਗੁਰੂ ਦਾ ਸ਼ਬਦ ਉਹਨਾਂ ਨੇ ਹਿਰਦੇ ਵਿਚ ਵਸਾਇਆ ਹੈ (ਇਸ ਲਈ) ਸਿਰਜਣਹਾਰ ਨੇ ਉਹਨਾਂ ਦਾ ਦੁੱਖ ਕੱਟਿਆ ਹੈ ਤੇ ਉਹਨਾਂ ਦੇ ਹਿਰਦੇ ਵਿੱਚ ਚਾਨਣ ਕੀਤਾ ਹੈ, ਹੇ ਨਾਨਕ ! ਰੱਖਿਆ ਕਰਨ ਵਾਲਾ ਪ੍ਰਭੂ ਆਪਣੀ ਮੇਹਰ ਨਾਲ ਉਹਨਾਂ ਦੀ ਸਦਾ ਰੱਖਿਆ ਕਰਦਾ ਹੈ । ੧ ।

ਮ: ੩ ॥ ਗੁਰ ਕੀ ਸੇਵਾ ਚਾਕਰੀ ਭੈ ਰਚਿ ਕਾਰ ਕਮਾਇ ॥ ਜੇਹਾ
ਸੇਵੈ ਤੇਹੋ ਹੋਵੈ ਜੋ ਚਲੈ ਤਿਸੈ ਰਜਾਇ ॥ ਨਾਨਕ ਸਭੁ ਕਿਛੁ ਆਪਿ ਹੈ ਅਵਰੁ
ਨਾ ਦੂਜੀ ਜਾਇ ॥੨॥ [ਪੰਨਾ ੫੪੯]

ਪਦ ਅਰਥ :-ਭੈ-ਡਰ ਵਿਚ । ਚਾਕਰੀ-ਨੌਕਰੀ । ਕਮਾਇ-ਕਰੇ । ਤਿਸੈ-ਉਸ ਪ੍ਰਭੂ ਦੀ । ਅਵਰੁ-ਕੋਈ ਹੋਰ । ਜਾਇ-ਥਾਂ ।

ਅਰਥ :-ਜੇ ਮਨੁੱਖ (ਪ੍ਰਭੂ ਦੇ) ਡਰ ਵਿਚ ਰਚ ਕੇ ਗੁਰੂ ਦੀ ਦੱਸੀ ਹੋਈ ਸੇਵਾ ਚਾਕਰੀ ਕਾਰ ਕਰੇ ਤੇ ਉਸੇ ਪ੍ਰਭੂ ਦੀ ਰਜ਼ਾ ਵਿਚ ਤੁਰੇ ਤਾਂ ਉਸ ਪ੍ਰਭੂ ਵਰਗਾ ਹੀ ਹੋ ਜਾਂਦਾ ਹੈ ਜਿਸ ਨੂੰ ਇਹ ਸਿਮਰਦਾ ਹੈ, ਫਿਰ, ਹੇ ਨਾਨਕ ! (ਐਸੇ ਮਨੁੱਖ ਨੂੰ) ਸਭਨੀ ਥੋਕੀਂ ਪ੍ਰਭੂ ਹੀ ਪ੍ਰਭੂ ਦਿੱਸਦਾ ਹੈ, (ਉਸ ਤੋਂ ਬਿਨਾਂ) ਕੋਈ ਹੋਰ ਨਹੀਂ ਦਿੱਸਦਾ, ਤੇ ਨਾਹ ਕੋਈ ਹੋਰ (ਆਸਰੇ ਦੀ) ਥਾਂ ਦਿੱਸਦੀ ਹੈ । ੨ ।

ਪਉੜੀ ॥ ਤੇਰੀ ਵਡਿਆਈ ਤੂ ਹੈ ਜਾਣਦਾ ਤੁਧੁ ਜੇਵਡੁ ਅਵਰੁ ਨ
ਕੋਈ ॥ ਤੁਧੁ ਜੇਵਡੁ ਹੋਰੁ ਸਰੀਕੁ ਹੋਵੈ ਤਾ ਆਖੀਐ ਤੁਧੁ ਜੇਵਡੁ ਤੂਹੈ ਹੋਈ ॥
ਜਿਨਿ ਤੂ ਸੇਵਿਆ ਤਿਨਿ ਸੁਖੁ ਪਾਇਆ ਹੋਰੁ ਤਿਸ ਦੀ ਰੀਸ ਕਰੇ ਕਿਆ
ਕੋਈ ॥ ਤੂ ਭੰਨਣ ਘੜਣ ਸਮਰਥੁ ਦਾਤਾਰੁ ਹਹਿ ਤੁਧੁ ਅਗੈ ਮੰਗਣ ਨੋ ਹਥ
ਜੋੜਿ ਖਲੀ ਸਭ ਹੋਈ ॥ ਤੁਧੁ ਜੇਵਡੁ ਦਾਤਾਰੁ ਮੈ ਕੋਈ ਨਦਰਿ ਨ ਆਵਈ
ਤੁਧੁ ਸਭਸੈ ਨੋ ਦਾਨੁ ਦਿਤਾ, ਖੰਡੀ ਵਰਭੰਡੀ ਪਾਤਾਲੀ ਪੁਰਈ ਸਭ ਲਈ
॥੩॥ [ਪੰਨਾ ੫੪੯]

ਪਦ ਅਰਥ :-ਤੂ-ਤੈਨੂੰ । ਤਿਨਿ-ਉਸ ਮਨੁੱਖ ਨੇ । ਪੁਰਈ-ਪੁਰੀਆਂ ਵਿਚ ।

ਲੋਈ—(੧੪) ਲੋਕਾਂ ਵਿਚ ।

ਅਰਥ :- ਤੂੰ ਕੋਢਾ ਵਡਾ ਹੈਂ—ਇਹ ਤੂੰ ਆਪ ਹੀ ਜਾਣਦਾ ਹੈਂ, ਕਿਉਂਕਿ ਤੇਰੇ ਜੇਡਾ ਹੋਰ ਕੋਈ ਨਹੀਂ ਹੈ, ਜੇ ਤੇਰੇ ਜੇਡਾ ਕੋਈ ਹੋਰ ਸਰੀਕ ਹੋਵੇ (ਉਸ ਨੂੰ ਵੇਖ ਕੇ) ਤਾਂ ਹੀ ਦੱਸ ਸਕਦੇ ਹਾਂ (ਕਿ ਤੂੰ ਕੋਢਾ ਵਡਾ ਹੈਂ) (ਪਰ) ਤੇਰੇ ਜੇਡਾ ਤੂੰ ਆਪ ਹੀ ਹੈਂ ।

ਜਿਸ ਮਨੁੱਖ ਨੇ ਤੈਨੂੰ ਸਿਮਰਿਆ ਹੈ ਉਸ ਨੇ ਸੁਖ ਪਾਇਆ ਹੈ, ਕੋਈ ਹੋਰ ਮਨੁੱਖ ਉਸ ਦੀ ਕੀਹ ਰੀਸ ਕਰ ਸਕਦਾ ਹੈ? ਸਰੀਰਾਂ ਨੂੰ ਨਾਸ ਭੀ ਤੂੰ ਆਪ ਕਰ ਸਕਦਾ ਹੈ ਤੇ ਬਣਾ ਭੀ ਆਪ ਹੀ ਸਕਦਾ ਹੈ, ਸਭ ਦਾਤਾਂ ਭੀ ਬਖਸ਼ਣ ਵਾਲਾ ਹੈਂ ਸਾਰੀ ਸ੍ਰਿਸ਼ਟੀ ਤੇਰੇ ਅਗੇ ਦਾਤਾਂ ਮੰਗਣ ਲਈ ਹੱਥ ਜੋੜ ਕੇ ਖਲੋਤੀ ਹੋਈ ਹੈ ।

ਮੈਨੂੰ ਤੇਰੇ ਜੇਡਾ ਕੋਈ ਹੋਰ ਦਾਨੀ ਨਜ਼ਰ ਨਹੀਂ ਆਉਂਦਾ, ਖੰਡਾਂ, ਬ੍ਰਹਮੰਡਾਂ ਪਾਤਾਲਾਂ, ਪੁਰੀਆਂ, ਸਾਰੇ (ਚੌਦਾਂ ਹੀ) ਲੋਕਾਂ ਵਿਚ ਤੂੰ ਹੀ ਸਭ ਜੀਆਂ ਨੂੰ ਬਖਸ਼ਣ ਕੀਤੀ ਹੈ । ੩ ।

ਸਲੋਕ ਮ: ੩॥ ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥
ਸਬਦੈ ਸਾਦੁ ਨ ਪਾਇਓ ਮਨੁ ਹਠਿ ਕਿਆ ਗੁਣ ਗਾਇ ॥ ਨਾਨਕ
ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥ ੧ ॥ [ਪੰਨਾ ੫੪੯]

ਅਰਥ :- ਜੇ ਮਨ ਵਿਚ (ਹਰੀ ਦੀ ਹੋਂਦ ਦੀ) ਪ੍ਰਤੀਤ ਨਾਹ ਆਈ, ਤੇ ਅਭੋਲਤਾ ਵਿਚ ਪਿਆਰ ਨਾਹ ਲੱਗਾ, ਜੇ ਸਬਦ ਦਾ ਰਸ ਨਾਹ ਲੱਭਾ, ਤਾਂ ਮਨ ਦੇ ਹਠ ਨਾਲ ਸਿਫਤਿ ਸਾਲਾਹ ਕਰਨ ਦਾ ਕੀਹ ਲਾਭ? ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ । ੧।

ਮ: ੩ ॥ ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥
ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੜਿ ਚੋਟਾ ਖਾਏ ॥ ਸਤਿਗੁਰ ਕੇ
ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥ ਅਨਦਿਨੁ ਸਹਸਾ ਕਦੇ ਨ ਚੂਕੈ
ਬਿਨੁ ਸਬਦੈ ਦੁਖੁ ਪਾਏ॥ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ
ਵਿਹਾਏ ॥ ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥ ਸਚਾ
ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵਨਿਧਿ ਪਾਏ ॥ ਜੀਵਤੁ ਮਰੈ ਮਰੈ
ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥ ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ
ਕਰਮਾ ਕਿਆ ਪਾਏ ॥ ਗੁਰ ਕਾ ਸਬਦੁ ਸਮਾਲਿ ਤੂੰ ਮੂੜੇ ਗਤਿ ਮਤਿ ਸਬਦੇ
ਪਾਏ ॥ ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥
[ਪੰਨਾ ੫੪੯]

ਪਦ ਅਰਥ :- ਭੈ—ਡਰ ਵਿਚ । ਅੰਕਿ—ਗੌਦ ਵਿਚ । ਸਹਸਾ—ਤੌਖ਼ਲਾ ।

ਅਨਦਿਨੁ—ਹਰ ਰੋਜ਼। ਸਬਲਾ—ਬਲਵਾਨ। ਜਿਤੁ—ਜਿਸ ਦੀ ਰਾਹੀਂ। ਨਵ ਨਿਧਿ—ਨੌ ਖਜ਼ਾਨੇ ਸਾਰੇ ਪਦਾਰਥ। ਫੁਨਿ—ਫੇਰ। ਮੋਖੰਤਰੁ—ਮੋਖ ਦਾ ਅੰਤਰਾ, ਮੁਕਤੀ ਦਾ ਰਾਜ਼।

ਅਰਥ :- ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ, (ਸਤਿਗੁਰੂ ਦੇ ਦਰ ਤੇ ਪਹੁੰਚ ਕੇ ਭੀ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੜ ਕੇ ਦੁਖ ਸਹਿੰਦਾ ਹੈ।

ਮੂਰਖ ਮਨੁੱਖ ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ, (ਜਿਸ ਕਰਕੇ) (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ, ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ।

ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜੋਰਾਂ ਵਿਚ ਹੈ, ਤੇ ਸਦਾ ਧੰਧੇ ਕਰ-ਦਿਆਂ ਉਮਰ ਗੁਜ਼ਰਦੀ ਹੈ, ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ, (ਮਰਨ ਦੇ ਦਿਨ ਨੇੜੇ ਆ ਗਏ ਹਨ) ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ, (ਲੱਗੇ ਭੀ ਕਿਵੇਂ?) (ਸੰਸਾਰ ਵਿਚ) ਵਰਤਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ।

ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖਸ਼ਿਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ? ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤਿ ਸ਼ਬਦ ਤੋਂ ਹੀ ਮਿਲਦੀ ਹੈ। (ਪਰ) ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ। ੨।

ਪਉੜੀ ॥ ਜਿਸ ਦੇ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥ ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥ ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥ ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥ ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥ [ਪੰਨਾ ੫੫੦]

ਪਦ ਅਰਥ :- ਕਿਵ-ਕਿਉਂ । ਨਿਮਖ-ਅੱਖ ਬਮਕਣ ਜਿਤਨਾ ਸਮਾ ਭਰ ।
ਕਲਿਆਣ-ਸੁਖ । ਮੁਹਿ ਡਿਠੈ-ਜੇ ਮੂੰਹ ਵੇਖੀਏ; ਦਰਸਨ ਕੀਤਿਆਂ ।

ਅਰਥ :- ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ
ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ । ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ,
ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ ।

ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ,
(ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ
ਬਾਰੇ) ਵਿਚਾਰ ਕਰਨੀ ਚਾਹੀਦੀ ਹੈ ।

ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ
ਟੁੱਟ ਜਾਂਦੇ ਹਨ, (ਕਿਉਂਕਿ) ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ
ਹੈ । ਚਾਹੀਦਾ ਤਾਂ ਇਹ ਹੈ ਕਿ ਹਰੀ ਦੇ ਭਗਤਾਂ ਦਾ ਦਰਸਨ ਕਰ ਕੇ (ਭਾਵ, ਉਹਨਾਂ ਦੀ
ਸੰਗਤਿ ਵਿਚ ਰਹਿ ਕੇ) ਸਾਰਾ ਸੰਸਾਰ ਤਰ ਜਾਏ । (ਪਰ ਸੰਸਾਰ ਇਸ ਰਸਤੇ ਪੈਂਦਾ
ਨਹੀਂ) । ੪ ।

ਸਲੋਕ ਮ: ੩ ॥ ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਸੁਆਉ
ਨ ਪਾਇਆ ॥ ਨਾਨਕ ਰਸਨਾ ਸਬਦਿ ਰਸਾਇ ਜਿਨਿ ਹਰਿ ਹਰਿ ਮੰਨਿ
ਵਸਾਇਆ ॥ ੧ ॥ [ਪੰਨਾ ੫੫੦]

ਪਦ ਅਰਥ :- ਰਸਨਾ-ਜੀਭ । ਸੁਆਉ-ਸੁਆਦ । ਰਸਾਇ-ਰਸ ਜਾਂਦੀ ਹੈ,
ਭਿੱਜ ਜਾਂਦੀ ਹੈ । ਜਿਨੀ-ਜਿਸ ਜੀਭ ਨੇ ।

ਅਰਥ :- ਜਿਸ ਜੀਭ ਨੇ ਹਰੀ (ਦੇ ਨਾਮ) ਦਾ ਸੁਆਦ ਨਹੀਂ ਚੱਖਿਆ, ਉਹ
ਜੀਭ ਸੜ ਜਾਏ (ਭਾਵ, ਉਹ ਜੀਭ ਕਿਸੇ ਕੰਮ ਦੀ ਨਹੀਂ); ਹੇ ਨਾਨਕ ! ਉਹ ਜੀਭ ਗੁਰੂ
ਦੇ ਸ਼ਬਦ ਵਿਚ ਰਸ ਜਾਂਦੀ ਹੈ ਜਿਸ (ਜੀਭ) ਨੇ ਪਰਮਾਤਮਾ ਮਨ ਵਿਚ ਵਸਾਇਆ ਹੈ ।

ਮ: ੩ ॥ ਸਾ ਰਸਨਾ ਜਲਿ ਜਾਉ ਜਿਨਿ ਹਰਿ ਕਾ ਨਾਉ ਵਿਸਾਰਿਆ
॥ ਨਾਨਕ ਗੁਰਮੁਖਿ ਰਸਨਾ ਹਰਿ ਜਪੈ ਹਰਿ ਕੈ ਨਾਇ ਪਿਆਰਿਆ ॥ ੨ ॥
[ਪੰਨਾ ੫੫੦]

ਅਰਥ :- ਜਿਸ ਜੀਭ ਨੇ ਹਰੀ ਦਾ ਨਾਮ ਵਿਸਾਰਿਆ ਹੈ, ਉਹ ਜੀਭ ਸੜ ਜਾਏ ।
ਹੇ ਨਾਨਕ ! (ਅਸਲ ਵਿਚ) ਸਤਿਗੁਰੂ ਦੇ ਸਨਮੁਖ ਰਹਣ ਵਾਲੇ ਮਨੁੱਖ ਦੀ ਜੀਭ (ਹੀ)
ਹਰੀ ਦਾ ਨਾਮ ਜਪਦੀ ਹੈ ਹਰੀ ਦੇ ਨਾਮ ਵਿਚ ਪਿਆਰ ਕਰਦੀ ਹੈ । ੨ ।

ਪਉੜੀ ॥ ਹਰਿ ਆਪੇ ਠਾਕੁਰੁ ਸੇਵਕੁ ਭਗਤੁ ਹਰਿ ਆਪੇ ਕਰੇ ਕਰਾਏ
॥ ਹਰਿ ਆਪੇ ਵੇਖੇ ਵਿਗਸੈ ਆਪੇ ਜਿਤੁ ਭਾਵੈ ਤਿਤੁ ਲਾਏ ॥ ਹਰਿ ਇਕਨਾ

ਮਾਰਗਿ ਪਾਏ ਆਪੇ ਹਰਿ ਇਕਨਾ ਉਝੜਿ ਪਾਏ ॥ ਹਰਿ ਸਚਾ ਸਾਹਿਬੁ ਸਚੁ
ਤਪਾਵਸੁ ਕਰਿ ਵੇਖੈ ਚਲਤ ਸਬਾਏ ॥ ਗੁਰ ਪ੍ਰਸਾਦਿ ਕਹੈ ਜਨੁ ਨਾਨਕੁ
ਹਰਿ ਸਚੇ ਕੇ ਗੁਣ ਗਾਏ ॥੫॥ [ਪੰਨਾ ੫੫੦]

ਪਦ ਅਰਥ :—ਵਿਗਸੈ—ਖੁਸ਼ ਹੁੰਦਾ ਹੈ । ਜਿਤੁ—ਜਿਧਰ । ਮਾਰਗਿ—(ਸਿੱਧੇ)
ਰਾਹ ਤੇ । ਉਝੜਿ—ਕੁਰਾਹੇ ।

ਅਰਥ :—ਪ੍ਰਭੂ ਆਪ ਹੀ ਠਾਕੁਰ ਆਪ ਹੀ ਸੇਵਕ ਤੇ ਭਗਤ ਹੈ, ਆਪੇ ਕਰਦਾ
ਹੈ ਤੇ ਆਪੇ (ਜੀਵਾਂ ਪਾਸੋਂ) ਕਰਾਉਂਦਾ ਹੈ, ਆਪ ਹੀ ਵੇਖਦਾ ਹੈ, ਆਪ ਹੀ ਪ੍ਰਸੰਨ ਹੁੰਦਾ
ਹੈ, ਜਿਧਰ ਚਾਹੁੰਦਾ ਹੈ ਓਧਰ (ਜੀਵਾਂ ਨੂੰ) ਲਾਉਂਦਾ ਹੈ, ਇਕਨਾ ਨੂੰ ਆਪ ਹੀ ਸਿਧੇ
ਰਸਤੇ ਪਾਉਂਦਾ ਹੈ ਤੇ ਇਕਨਾ ਨੂੰ ਆਪ ਹੀ ਕੁਰਾਹੇ ਪਾ ਦੇਂਦਾ ਹੈ ।

ਹਰੀ ਸਚਾ ਮਾਲਕ ਹੈ, ਉਸ ਦਾ ਨਿਆਂ ਭੀ ਅਭੁੱਲ ਹੈ, ਉਹ ਆਪ ਹੀ ਸਾਰੇ
ਤਮਾਸ਼ੇ ਕਰ ਕੇ ਵੇਖ ਰਿਹਾ ਹੈ, ਦਾਸ ਨਾਨਕ ਆਖਦਾ ਹੈ ਕਿ ਸਤਿਗੁਰੂ ਦੀ ਮੋਹਰ ਨਾਲ
(ਹੀ ਮਨੁੱਖ ਐਸੇ) ਸਦਾ ਬਿਰ ਰਹਿਣ ਵਾਲੇ ਪ੍ਰਭੂ ਦੇ ਗੁਣ ਗਾਉਂਦਾ ਹੈ ॥੫॥

ਸਲੋਕ ਮ: ੩ ॥ ਦਰਵੇਸੀ ਕੇ ਜਾਣਸੀ ਵਿਰਲਾ ਕੇ ਦਰਵੇਸੁ ॥ ਜੇ
ਘਰਿ ਘਰਿ ਹੰਢੈ ਮੰਗਦਾ ਧਿਗੁ ਜੀਵਣੁ ਧਿਗੁ ਵੇਸੁ ॥ ਜੇ ਆਸਾ ਅੰਦੇਸਾ
ਤਜਿ ਰਹੈ ਗੁਰਮੁਖਿ ਭਿਖਿਆ ਨਾਉ ॥ ਤਿਸ ਕੇ ਚਰਨ ਪਖਾਲੀਅਹਿ ਨਾਨਕ
ਹਉ ਬਲਿਹਾਰੈ ਜਾਉ ॥ ੧ ॥ [ਪੰਨਾ ੫੫੦]

ਪਦ ਅਰਥ :—ਕੋ—ਕੋਈ । ਹੰਢੈ—ਫਿਰੇ। ਧਿਗੁ—ਫਿਟਕਾਰ-ਜੋਗ । ਵੇਸੁ—(ਫਕੀਰੀ)
ਪਹਿਰਾਵਾ ।

ਅਰਥ :—ਕੋਈ ਵਿਰਲਾ ਫਕੀਰ ਫਕੀਰੀ (ਦੇ ਆਦਰਸ਼) ਨੂੰ ਸਮਝਦਾ ਹੈ, (ਫਕੀਰ
ਹੋ ਕੇ) ਜੇ ਘਰ ਘਰ ਮੰਗਦਾ ਫਿਰੇ, ਤਾਂ ਉਹਦੇ ਜੀਉਣ ਨੂੰ ਫਿਟਕਾਰ ਹੈ ਤੇ ਉਸ ਦੇ
(ਫਕੀਰੀ-) ਜਾਮੇ ਨੂੰ ਫਿਟਕਾਰ ਹੈ ।

ਜੇ (ਦਰਵੇਸ਼ ਹੋ ਕੇ) ਆਸਾ ਤੇ ਚਿੰਤਾ ਨੂੰ ਛੱਡ ਦੇਵੇ ਤੇ ਸਤਿਗੁਰੂ ਦੇ ਸਨਮੁਖ
ਰਹਿ ਕੇ ਨਾਮ ਦੀ ਭਿਖਿਆ ਮੰਗੇ, ਤਾਂ, ਹੇ ਨਾਨਕ ! ਮੈਂ ਉਸ ਤੋਂ ਸਦਕੇ ਹਾਂ, ਉਸ ਦੇ
ਚਰਨ ਧੋਣੇ ਚਾਹੀਦੇ ਹਨ । ੧।

ਮ: ੩ ॥ ਨਾਨਕ ਤਰਵਰੁ ਏਕੁ ਫਲੁ ਦੁਇ ਪੰਖੇਰੁ ਆਹਿ ॥ ਆਵਤ
ਜਾਤ ਨ ਦੀਸਹੀ ਨਾ ਪਰ ਪੰਖੀ ਤਾਹਿ ॥ ਬਹੁਰੰਗੀ ਰਸ ਭੋਗਿਆ ਸਬਦਿ
ਰਹੈ ਨਿਰਬਾਣੁ ॥ ਹਰਿ ਰਸਿ ਫਲਿ ਰਾਤੇ ਨਾਨਕਾ ਕਰਮਿ ਸਚਾ ਨੀਸਾਣੁ
॥ ੨ ॥ [ਪੰਨਾ ੫੫੦]

ਪਦ ਅਰਥ :—ਤਰਵਰੁ—ਰੁੱਖ । ਪੰਖੇਰੁ—ਪੰਖੀ । ਪਰ—ਖੰਭ । ਨਿਰਬਾਣੁ—ਵਾਸਨਾ

ਰਹਿਤ, ਨਿਰਚਾਹ । ਰਸਿ-ਰਸ ਵਿਚ । ਨੀਸਾਣੁ-ਨਿਸ਼ਾਨ, ਟਿੱਕਾ । ਕਰਮਿ-ਬਖਸ਼ਿਸ਼ ਦੀ ਰਾਹੀਂ ।

ਅਰਥ :-ਹੇ ਨਾਨਕ ! (ਸੰਸਾਰ ਰੂਪ) ਰੁੱਖ (ਹੈ, ਇਸ) ਨੂੰ (ਮਾਇਆ ਦਾ ਮੋਹ ਰੂਪ) ਇਕ ਫਲ (ਲੱਗਾ ਹੋਇਆ ਹੈ), (ਉਸ ਰੁੱਖ ਉਤੇ) ਦੋ (ਕਿਸਮ ਦੇ, ਗੁਰਮੁਖ ਤੇ ਮਨਮੁਖ) ਪੰਛੀ ਹਨ, ਉਹਨਾਂ ਪੰਛੀਆਂ ਨੂੰ ਖੰਭ ਨਹੀਂ ਹਨ ਤੇ ਉਹ ਆਉਂਦੇ ਜਾਂਦੇ ਦਿੱਸਦੇ ਨਹੀਂ, (ਭਾਵ, ਇਹ ਨਹੀਂ ਪਤਾ ਲੱਗਦਾ ਕਿ ਇਹ ਜੀਵ-ਪੰਛੀ ਕਿਧਰੋਂ ਆਉਂਦੇ ਹਨ ਤੇ ਕਿਧਰ ਚਲੇ ਜਾਂਦੇ ਹਨ) ਬਹੁਤੇ ਰੰਗਾਂ (ਵਿਚ ਸੁਆਦ ਲੈਣ) ਵਾਲੇ ਨੇ ਰਸਾਂ ਨੂੰ ਚੱਖਿਆ ਹੈ ਤੇ ਨਿਰ-ਚਾਹ (ਪੰਛੀ) ਬਬਦ ਵਿਚ (ਲੀਨ) ਰਹਿੰਦਾ ਹੈ ।

ਹੇ ਨਾਨਕ ! ਹਰੀ ਦੀ ਕਿਰਪਾ ਨਾਲ (ਜਿਨ੍ਹਾਂ ਦੇ ਮੱਥੇ ਤੇ) ਸੰਚਾ ਟਿੱਕਾ ਹੈ, ਉਹ ਨਾਮ ਦੇ ਰਸ (ਰੂਪ) ਫਲ (ਦੇ ਸੁਆਦ) ਵਿਚ ਮਸਤ ਹਨ । ੨ ।

ਪਉੜੀ ॥ ਆਪ ਧਰਤੀ ਆਪੇ ਹੈ ਰਾਹਕੁ ਆਪਿ ਜੀਮਾਇ ਪੀਸਾਵੈ ॥
ਆਪਿ ਪਕਾਵੈ ਆਪਿ ਭਾਂਡੇ ਦੇਇ ਪਰੋਸੈ ਆਪੇ ਹੀ ਬਹਿ ਖਾਵੈ ॥ ਆਪੇ
ਜਲੁ ਆਪੇ ਦੇ ਛਿੰਗਾ ਆਪੇ ਚੁਲੀ ਭਰਾਵੈ ॥ ਆਪੇ ਸੰਗਤਿ ਸਦਿ ਬਹਾਲੈ
ਆਪੇ ਵਿਦਾ ਫਰਾਵੈ ॥ ਜਿਸ ਨੇ ਕਿਰਪਾਲੁ ਹੋਵੈ ਹਰਿ ਆਪੇ ਤਿਸ ਨੇ ਹੁਕਮੁ
ਮਨਾਵੈ ॥੬॥ [ਪੰਨਾ ੫੫੦]

ਪਦ ਅਰਥ :-ਛਿੰਗਾ-ਦੰਢਾਂ ਵਿਚ ਫਸਿਆ ਹੋਇਆ ਅੰਨ ਕਢਣ ਵਾਲੀ ਸੂਈ । ਵਿਦਾ ਕਰਾਵੈ-ਤੋਰ ਦੋਂਦਾ ਹੈ; ਰੁਖਸਤ ਕਰਦਾ ਹੈ ।

ਅਰਥ :-ਪ੍ਰਭੂ ਆਪ ਹੀ ਭੁਇੰ ਹੈ ਆਪ ਹੀ ਉਸ ਦਾ ਵਾਹੁਣ ਵਾਲਾ ਹੈ, ਆਪ ਹੀ (ਅੰਨ) ਉਗਾਉਂਦਾ ਹੈ ਤੇ ਆਪ ਹੀ ਪਿਹਾਉਂਦਾ ਹੈ, ਆਪੇ ਹੀ ਪਕਾਉਂਦਾ ਹੈ ਤੇ ਆਪ ਹੀ ਭਾਂਡੇ ਦੇ ਕੇ ਵਰਤਾਉਂਦਾ ਹੈ ਤੇ ਆਪ ਹੀ ਬਹਿ ਕੇ ਖਾਂਦਾ ਹੈ । ਆਪ ਹੀ ਜਲ ਦਿੰਦਾ ਹੈ ਤੇ ਛਿੰਗਾ ਭੀ ਆਪ ਦੋਂਦਾ ਹੈ ਤੇ ਆਪ ਹੀ ਚੁਲੀ ਕਰਾਉਂਦਾ ਹੈ ।

ਹਰੀ ਆਪ ਹੀ ਸੰਗਤਿ ਨੂੰ ਸੱਦ ਕੇ ਬਿਠਾਉਂਦਾ ਹੈ ਤੇ ਆਪ ਹੀ ਵਿੰਦਾ ਕਰਦਾ ਹੈ । ਜਿਸ ਉਤੇ ਪ੍ਰਭੂ ਆਪ ਦਇਆਲ ਹੁੰਦਾ ਹੈ ਉਸ ਨੂੰ ਆਪਣੀ ਰਜ਼ਾ (ਮਿੱਠੀ ਕਰ ਕੇ) ਮਨਾਂਦਾ ਹੈ । ੬ ।

ਸਲੋਕ ਮ: ੩ ॥ ਕਰਮ ਧਰਮ ਸਭਿ ਬੰਧਨਾ ਪਾਪੁ ਪੁੰਨ ਸਨਬੰਧੁ ॥
ਮਮਤਾ ਮੋਹੁ ਸੁ ਬੰਧਨਾ ਪੁਤ੍ਰ ਕਲਤ੍ਰ ਸੁ ਧੰਧੁ ॥ ਜਹ ਦੇਖਾ ਤਹ ਜੇਵਹੀ
ਮਾਇਆ ਕਾ ਸਨਬੰਧੁ ॥ ਨਾਨਕ ਸਚੇ ਨਾਮ ਬਿਨੁ ਵਰਤਣਿ ਵਰਤੇ
ਅੰਧੁ ॥ ੧ ॥ [ਪੰਨਾ ੫੫੧]

ਪਦ ਅਰਥ -ਕਲਤੁ-ਇਸਤ੍ਰੀ । ਧੰਧੁ-ਕੰਬੋਲਾ । ਅੰਧੁ-ਅੰਨ੍ਹਾ ਮਨੁੱਖ ।

ਅਰਥ :- (ਕਰਮ ਕਾਂਡ ਦੇ) ਕਰਮ ਧਰਮ ਸਾਰੇ ਬੰਧਨ (ਰੂਪ ਹੀ) ਹਨ ਤੇ ਚੰਗੇ ਜਾਂ ਮੰਦੇ ਕੰਮ ਭੀ (ਸੰਸਾਰ ਨਾਲ) ਜੋੜੀ ਰੱਖਣ ਦਾ ਵਸੀਲਾ ਹਨ (ਭਾਵ, ਕਰਮ ਕਾਂਡ ਜਾਂ ਪੁੰਨ ਪਾਪ ਕੀਤਿਆਂ ਜਨਮ ਮਰਨ ਤੋਂ ਗਤਿ ਨਹੀਂ ਹੋ ਸਕੀਦਾ)। ਮਮਤਾ ਤੇ ਮੋਹ ਭੀ ਬੰਧਨ-ਰੂਪ ਹੈ, ਪੁਤ੍ਰ ਦੇ ਇਸਤ੍ਰੀ-(ਇਹਨਾਂ ਦਾ ਪਿਆਰ ਭੀ) ਕਸ਼ਟ ਦਾ ਕਾਰਨ ਹੈ, ਜਿੱਧਰ ਵੇਖਦਾ ਹਾਂ ਉਧਰ ਹੀ ਮਾਇਆ ਦਾ ਮੋਹ (ਰੂਪ) ਜੇਵੜੀ ਹੈ। ਹੇ ਨਾਨਕ ! ਸਚੇ ਨਾਮ ਤੋਂ ਬਿਨਾ ਅੰਨ੍ਹਾ ਮਨੁੱਖ (ਮਾਇਆ ਦੀ) ਵਰਤੋਂ ਹੀ ਵਰਤਦਾ ਹੈ। ੧।

ਮ: ੬ ॥ ਅੰਧੇ ਚਾਨਣੁ ਤਾ ਬੀਐ ਜਾ ਸਤਿਗੁਰੁ ਮਿਲੈ ਰਜਾਇ ॥
ਬੰਧਨ ਤੋੜੈ ਸਚਿ ਵਸੈ ਅਗਿਆਨੁ ਅਪੇਰਾ ਜਾਇ ॥ ਸਭੁ ਕਿਛੁ ਦੇਖੈ ਤਿਸੈ
ਕਾ ਜਿਨਿ ਕੀਆ ਤਨੁ ਸਾਜਿ ॥ ਨਾਨਕ ਸਰਣਿ ਕਰਤਾਰ ਕੀ ਕਰਤਾ ਰਾਖੈ
ਲਾਜ ॥ ੨ ॥ [ਪੰਨਾ ੫੫੧]

ਪਦ ਅਰਥ :- ਬੀਐ-ਹੁੰਦਾ ਹੈ। ਰਜਾਇ-ਪ੍ਰਭੂ ਦੀ ਰਜ਼ਾ ਅਨੁਸਾਰ। ਸਚਿ-ਸੱਚ ਵਿਚ।

ਅਰਥ:- ਅੰਨ੍ਹੇ ਮਨੁੱਖ ਨੂੰ ਚਾਨਣ ਤਾਂ ਹੀ ਹੁੰਦਾ ਹੈ ਜੇ (ਪ੍ਰਭੂ ਦੀ) ਰਜ਼ਾ ਵਿਚ ਉਸ ਨੂੰ ਸਤਿਗੁਰੂ ਮਿਲ ਪਏ, (ਕਿਉਂਕਿ ਸਤਿਗੁਰੂ ਮਿਲਿਆਂ) ਉਹ (ਮਾਇਆ ਦੇ) ਬੰਧਨ ਤੋੜ ਲੈਂਦਾ ਹੈ, ਸੱਚੇ ਹਰੀ ਵਿਚ ਲੀਨ ਹੋ ਜਾਂਦਾ ਹੈ ਤੇ ਉਸ ਦਾ ਅਗਿਆਨ (ਰੂਪ) ਹਨੇਰਾ ਦੂਰ ਹੋ ਜਾਂਦਾ ਹੈ।

ਜਿਸ ਨੇ ਸਰੀਰ ਬਣਾ ਕੇ ਪੈਦਾ ਕੀਤਾ ਹੈ, (ਸਤਿਗੁਰੂ ਮਿਲਿਆਂ) ਮਨੁੱਖ ਸਭ ਕੁਝ ਉਸੇ ਦਾ ਹੀ ਸਮਝਦਾ ਹੈ, ਤੇ, ਹੇ ਨਾਨਕ ! ਉਹ ਮਨੁੱਖ ਸਿਰਜਣਹਾਰ ਦੀ ਸਰਣੀ ਪੈਂਦਾ ਹੈ ਤੇ ਸਿਰਜਣਹਾਰ ਉਸ ਦੀ ਪੈਜ ਰੱਖਦਾ ਹੈ (ਭਾਵ, ਉਸ ਨੂੰ ਵਿਕਾਰਾਂ ਤੋਂ ਬਚਾ ਲੈਂਦਾ ਹੈ)। ੨।

ਪਉੜੀ ॥ ਜਦਹੁ ਆਪੇ ਥਾਟੁ ਕੀਆ ਬਹਿ ਕਰਤੈ ਤਦਹੁ ਪੁਛਿ ਨ
ਸੇਵਕੁ ਬੀਆ ॥ ਤਦਹੁ ਕਿਆ ਕੋ ਲੇਵੈ ਕਿਆ ਕੋ ਦੇਵੈ ਜਾਂ ਅਵਰੁ ਨ ਦੂਜਾ
ਕੀਆ ॥ ਫਿਰਿ ਆਪੇ ਜਗਤੁ ਉਪਾਇਆ ਕਰਤੈ ਦਾਨੁ ਸਭਨਾ ਕਉ ਦੀਆ ॥

ਆਪੇ ਸੇਵ ਬਣਾਈਅਨੁ ਗੁਰਮੁਖਿ ਆਪੇ ਅੰਮ੍ਰਿਤੁ ਪੀਆ ॥ ਆਪਿ
ਨਿਰੰਕਾਰ ਆਕਾਰੁ ਹੈ ਆਪੇ ਆਪੇ ਕਰੈ ਸੁ ਬੀਆ ॥੭॥ [ਪੰਨਾ ੫੫੧]

ਪਦ ਅਰਥ:- ਥਾਟੁ-ਰਚਨਾ। ਬੀਆ-ਦੂਜਾ, ਕੋਈ ਹੋਰ। ਕਰਤੈ-ਕਰਤਾਰ ਨੇ। ਦਾਨੁ-ਬਖਸ਼ਸ਼, ਰੋੜੀ। ਬਣਾਈਅਨੁ-ਬਣਾਈ ਉਸ ਪ੍ਰਭੂ ਨੇ। ਨਿਰੰਕਾਰ-ਨਿਰ-ਆਕਾਰ, ਜਿਸ ਦਾ ਕੋਈ ਖਾਸ ਸਰੂਪ ਨਾਂਹ ਹੋਵੇ।

ਅਰਥ :—ਜਦੋਂ ਪ੍ਰਭੂ ਨੇ ਆਪ ਹੀ ਬਹਿ ਕੇ ਰਚਨਾ ਰਚੀ ਤਦੋਂ ਉਸ ਨੇ ਕਿਸੇ ਦੂਸਰੇ ਸੇਵਕ ਪਾਸੋਂ ਸਲਾਹ ਨਹੀਂ ਲਈ ਸੀ, ਜਦੋਂ ਹੋਰ ਦੂਸਰਾ ਕੋਈ ਪੈਦਾ ਹੀ ਨਹੀਂ ਸੀ ਕੀਤਾ, ਤਾਂ ਕਿਸੇ ਨੇ ਕਿਸੇ ਪਾਸੋਂ ਲੈਣਾ ਕੀਹ ਸੀ ਤੇ ਦੇਣਾ ਕੀਹ ਸੀ ? (ਭਾਵ, ਕੋਈ ਐਸਾ ਹੈ ਹੀ ਨਹੀਂ ਸੀ ਜੋ ਪਰਮਾਤਮਾ ਨੂੰ ਸਲਾਹ ਦੇ ਸਕਦਾ) ।

ਫਿਰ ਹਰੀ ਨੇ ਆਪ ਹੀ ਸੰਸਾਰ ਨੂੰ ਪੈਦਾ ਕੀਤਾ ਤੇ ਸਭ ਜੀਵਾਂ ਨੂੰ ਰੋਜ਼ੀ ਦਿੱਤੀ । ਗੁਰੂ ਦੀ ਰਾਹੀਂ ਸਿਮਰਨ ਦੀ ਜੁਗਤਿ ਪ੍ਰਭੂ ਨੇ ਆਪ ਹੀ ਬਣਾਈ ਤੇ ਆਪ ਹੀ ਉਸ ਨੇ (ਨਾਮ-ਰੂਪ) ਅੰਮ੍ਰਿਤ ਪੀਤਾ, ਪ੍ਰਭੂ ਆਪ ਹੀ ਆਕਾਰ ਤੋਂ ਰਹਿਤ ਹੈ ਤੇ ਆਪ ਹੀ ਆਕਾਰ ਵਾਲਾ ਹੈ, ਜੋ ਉਹ ਆਪ ਕਰਦਾ ਹੈ ਸੋਈ ਹੁੰਦਾ ਹੈ । ੭ ।

ਸਲੋਕ ਮ:੩॥ ਗੁਰਮੁਖਿ ਪ੍ਰਭੂ ਸੇਵਹਿ ਸਦ ਸਾਚਾ ਅਨਦਿਨੁ ਸਹਜਿ ਪਿਆਰਿ ॥ ਸਦਾ ਅਨੰਦਿ ਗਾਵਹਿ ਗੁਣ ਸਾਚੇ ਅਰਧਿ ਉਰਧਿ ਉਰਿਧਾਰਿ ॥ ਅੰਤਰਿ ਪ੍ਰੀਤਮੁ ਵਸਿਆ ਧੁਰਿ ਕਰਮੁ ਲਿਖਿਆ ਕਰਤਾਰਿ ॥ ਨਾਨਕ ਆਪਿ ਮਿਲਾਇਅਨੁ ਆਪੇ ਕਿਰਪਾ ਧਾਰਿ ॥ ੧ ॥ [ਪੰਨਾ ੫੫੧]

ਪਦ ਅਰਥ :—ਅਨਦਿਨੁ—ਹਰ ਰੋਜ਼ । ਸਹਜਿ—ਸਹਜ ਵਿਚ, ਅਭੋਲ ਅਵਸਥਾ ਵਿਚ । ਪਿਆਰਿ—ਪਿਆਰ ਨਾਲ । ਅਰਧਿ ਉਰਧਿ—ਹੇਠਾਂ ਉੱਤੇ ਹਰ ਥਾਂ ਮੌਜੂਦ ਹਰੀ । ਉਰਿ—ਹਿਰਦੇ ਵਿਚ । ਕਰਮੁ—ਬਖ਼ਸ਼ਸ਼ (ਦਾ ਲੇਖ) । ਧੁਰਿ—ਸ਼ੁਰੂ ਤੋਂ ਹੀ । ਕਰਤਾਰਿ—ਕਰਤਾਰ ਨੇ । ਮਿਲਾਇਅਨੁ—ਮਿਲਾਏ ਹਨ ਉਸ ਪ੍ਰਭੂ ਨੇ ।

ਅਰਥ :—ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਹਰ ਵੇਲੇ ਸਹਿਜ ਅਵਸਥਾ ਵਿਚ ਲਿਵ ਜੋੜ ਕੇ (ਭਾਵ, ਸਦਾ ਇਕਾਗਰ ਚਿੱਤ ਰਹਿ ਕੇ) ਸਦਾ ਸਚੇ ਪ੍ਰਭੂ ਨੂੰ ਸਿਮਰਦੇ ਹਨ, ਤੇ ਹੇਠ ਉਪਰ (ਸਭ ਥਾਈਂ) ਵਿਆਪਕ ਹਰੀ ਨੂੰ ਹਿਰਦੇ ਵਿਚ ਪ੍ਰੇ ਕੇ ਚੜ੍ਹਦੀ ਕਲਾ ਵਿਚ (ਰਹਿ ਕੇ) ਸਦਾ ਸੱਚੇ ਦੀ ਸਿਫਤਿ ਸਾਲਾਹ ਕਰਦੇ ਹਨ ।

ਧੁਰੋਂ ਹੀ ਕਰਤਾਰ ਨੇ (ਉਹਨਾਂ ਲਈ) ਬਖ਼ਸ਼ਸ਼ (ਦਾ ਫਰਮਾਨ) ਲਿਖ ਦਿੱਤਾ ਹੈ (ਇਸ ਕਰਕੇ) ਉਹਨਾਂ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਵੱਸਦਾ ਹੈ, ਹੇ ਨਾਨਕ ! ਉਸ ਪ੍ਰਭੂ ਨੇ ਆਪ ਹੀ ਕਿਰਪਾ ਕਰ ਕੇ ਉਹਨਾਂ ਨੂੰ ਆਪਣੇ ਵਿਚ ਮਿਲਾ ਲਿਆ ਹੈ । ੧ ।

ਮ: ੩ ॥ ਕਹਿਐ ਕਥਿਐ ਨ ਪਾਈਐ ਅਨਦਿਨੁ ਰਹੈ ਸਦਾ ਗੁਣ ਗਾਇ॥ ਵਿਣੁ ਕਰਮੈ ਕਿਨੈ ਨ ਪਾਇਓ ਭਉਕਿ ਮੁਏ ਬਿਲਲਾਇ ॥ ਗੁਰ ਕੈ ਸਬਦਿ ਮਨੁ ਤਨੁ ਭਿਜੈ ਆਪਿ ਵਸੈ ਮਨਿ ਆਇ॥ ਨਾਨਕ ਨਦਰੀ ਪਾਈਐ ਆਪੇ ਲਏ ਮਿਲਾਇ ॥ ੨ ॥ [ਪੰਨਾ ੫੫੧]

ਅਰਥ :—(ਜਦ ਤਾਈਂ ਸਤਿਗੁਰੂ ਵੇ ਸ਼ਬਦ ਦੀ ਰਾਹੀਂ ਹਿਰਦਾ ਨਾਂਹ ਡਿੱਜੇ ਤੇ

ਪ੍ਰਭੂ ਦੀ ਬਖਸ਼ਿਸ਼ ਦਾ ਭਾਗੀ ਨਾਂਹ ਬਣੇ, ਤਦ ਤਾਈਂ) ਮਨੁੱਖ (ਚਾਹੇ) ਸਦਾ ਹਰ ਵੇਲੇ ਗੁਣ ਗਾਉਂਦਾ ਰਹੇ, (ਇਸ ਤਰ੍ਹਾਂ) ਕਹਿੰਦਿਆਂ ਤੇ ਕਥਦਿਆਂ ਹੱਥ ਨਹੀਂ ਮਿਲਦਾ, ਮੇਹਰ ਤੋਂ ਬਿਨਾ ਕਿਸੇ ਨੂੰ ਨਹੀਂ ਮਿਲਿਆ, ਕਈ ਰੌਂਦੇ ਕੁਰਲਾਉਂਦੇ ਮਰ ਗਏ ਹਨ। ਸਤਿਗੁਰੂ ਦੇ ਸ਼ਬਦ ਨਾਲ (ਹੀ) ਮਨ ਤੇ ਤਨ ਭਿੱਜਦਾ ਹੈ ਤੇ ਪ੍ਰਭੂ ਹਿਰਦੇ ਵਿਚ ਵੱਸਦਾ ਹੈ। ਹੇ ਨਾਨਕ ! ਪ੍ਰਭੂ ਆਪਣੀ ਕ੍ਰਿਪਾ ਦ੍ਰਿਸ਼ਟੀ ਨਾਲ ਹੀ ਮਿਲਦਾ ਹੈ, ਉਹ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾਂਦਾ ਹੈ। ੨।

ਪਉੜੀ॥ ਆਪੇ ਵੇਦ ਪੁਰਾਣ ਸਭਿ ਸਾਸਤ ਆਪਿ ਕਥੈ ਆਪਿ ਭੀਜੈ॥

ਆਪੇ ਹੀ ਬਹਿ ਪੂਜੇ ਕਰਤਾ ਆਪਿ ਪਰਪੰਚੁ ਕਰੀਜੈ ॥ ਆਪਿ ਪਰਵਿਰਤਿ ਆਪਿ ਨਿਰਵਿਰਤੀ ਆਪੇ ਅਕਥੁ ਕਥੀਜੈ ॥ ਆਪੇ ਪੁੰਨੁ ਸਭੁ ਆਪਿ ਕਰਾਏ ਆਪਿ ਅਲਿਪਤੁ ਵਰਤੀਜੈ ॥ ਆਪੇ ਸੁਖ ਦੁਖ ਦੇਵੈ ਕਰਤਾ ਆਪੇ ਬਖਸ ਕਰੀਜੈ ॥ ੮ ॥ [ਪੰਨਾ ੫੫੧]

ਪਦ ਅਰਥ :- ਕਥੈ-ਬਿਆਨ ਕਰਦਾ ਹੈ। ਭੀਜੈ-ਭਿੱਜਦਾ ਹੈ। ਪਰਪੰਚੁ-ਜਗਤ ਦਾ ਪਸਾਰਾ। ਪਰਵਿਰਤਿ-ਜਗਤ-ਪਸਾਰੇ ਵਿਚ ਰੁੱਝਾ ਕੀਣ ਵਾਲਾ। ਨਿਰਵਿਰਤੀ-ਵੱਖਰਾ ਕੀਣ ਵਾਲਾ। ਅਲਿਪਤੁ ਵਰਤੀਜੈ-ਵੱਖਰਾ ਰਹਿੰਦਾ ਹੈ। ਬਖਸ-ਕਿਰਪਾ, ਬਖਸ਼ਿਸ਼।

ਅਰਥ :- ਸਾਰੇ ਵੇਦ ਪੁਰਾਣ ਤੇ ਸਾਸਤ੍ਰ ਪ੍ਰਭੂ ਆਪ ਹੀ ਰਚਣ ਵਾਲਾ ਹੈ, ਆਪ ਹੀ ਇਹਨਾਂ ਦੀ ਕਥਾ ਕਰਦਾ ਹੈ ਤੇ ਆਪ ਹੀ (ਸੁਣ ਕੇ) ਪ੍ਰਸੰਨ ਹੁੰਦਾ ਹੈ, ਹਰੀ ਆਪ ਹੀ ਬੈਠ ਕੇ (ਪੁਰਾਣ ਆਦਿਕ ਮਤ-ਅਨੁਸਾਰ) ਪੂਜਾ ਕਰਦਾ ਹੈ ਤੇ ਆਪ ਹੀ (ਹੋਰ) ਪਸਾਰਾ ਪਸਾਰਦਾ ਹੈ, ਆਪ ਹੀ ਸੰਸਾਰ ਵਿਚ ਖਚਿਤ ਹੋ ਰਿਹਾ ਹੈ ਤੇ ਆਪ ਹੀ ਏਸ ਤੋਂ ਕਿਨਾਰਾ ਕਰੀ ਬੈਠਾ ਹੈ ਤੇ ਕਥਨ ਤੋਂ ਪਰੇ ਆਪਣਾ ਆਪਾ ਆਪ ਹੀ ਬਿਆਨ ਕਰਦਾ ਹੈ। ਪੁੰਨ ਭੀ ਆਪ ਹੀ ਕਰਾਉਂਦਾ ਹੈ, ਫੇਰ (ਪਾਪ) ਪੁੰਨ ਤੋਂ ਅਲੇਪ ਭੀ ਆਪ ਹੀ ਵਰਤਦਾ ਹੈ, ਆਪ ਹੀ ਪ੍ਰਭੂ ਸੁਖ ਦੁਖ ਦੇਂਦਾ ਹੈ ਅਤੇ ਆਪ ਹੀ ਮੇਹਰ ਕਰਦਾ ਹੈ। ੮।

ਸਲੋਕ ਮ:੩॥ ਸੇਖਾ ਅੰਦਰਹੁ ਜੋਰੁ ਛਡਿ ਤੂ ਭਉ ਕਰਿ ਝਲੁ ਗਵਾਇ॥ ਗੁਰ ਕੈ ਭੈ ਕੇਤੇ ਨਿਸਤਰੇ ਭੈ ਵਿਚਿ ਨਿਰਭਉ ਪਾਇ ॥ ਮਨੁ ਕਠੋਰੁ ਸਬਦਿ ਭੇਦਿ ਤੂੰ ਸਾਂਤਿ ਵਸੈ ਮਨਿ ਆਇ ॥ ਸਾਂਤੀ ਵਿਚਿ ਕਾਰ ਕਮਾਵਣੀ ਸਾ ਖਸਮੁ ਪਾਏ ਥਾਇ॥ ਨਾਨਕ ਕਾਮਿ ਕ੍ਰੋਧਿ ਕਿਨੈ ਨ ਪਾਇਓ ਪੁਛਹੁ ਗਿਆਨੀ ਜਾਇ ॥ ੧ ॥ [ਪੰਨਾ ੫੫੧]

ਪਦ ਅਰਥ :- ਭੇਦਿ-ਵਿੰਨੁ। ਸਾਇ ਪਾਏ-ਪ੍ਰਵਾਨ ਕਰਦਾ ਹੈ। ਕਾਮਿ-ਕਾਮ

ਵਿਚ (ਫਸੇ ਰਿਹਾ) ।

ਅਰਥ :—ਹੇ ਸ਼ੇਖ ! ਹਿਰਦੇ ਵਿਚੋਂ ਹਠ ਛੱਡ ਦੇਹ, ਇਹ ਬੱਲ-ਪੁਣਾ ਦੂਰ ਕਰ ਤੇ ਸਤਿਗੁਰੂ ਦਾ ਡਰ ਹਿਰਦੇ ਵਿਚ ਵਸਾ (ਭਾਵ, ਅਦਬ ਵਿਚ ਆ) ਸਤਿਗੁਰੂ ਦੇ ਅਦਬ ਵਿਚ ਰਹਿ ਕੇ ਨਿਰਭਉ ਪ੍ਰਭੂ ਨੂੰ ਲੱਭ ਕੇ ਕਈ ਏਸ ਡਰ ਦੀ ਰਾਹੀਂ ਤਰ ਗਏ ਹਨ ।

(ਹੇ ਸ਼ੇਖ !) ਆਪਣੇ ਕਰਕੇ ਮਨ ਨੂੰ (ਭਾਵ, ਮਨ ਨੂੰ ਜੋ ਹਠ ਦੇ ਕਾਰਨ ਕਟੋਰ ਹੈ) ਸਤਿਗੁਰੂ ਦੇ ਬਬਦ ਨਾਲ ਵਿੰਨ੍ਹ ਤਾਂ ਕਿ ਤੇਰੇ ਮਨ ਵਿਚ ਸ਼ਾਂਤੀ ਤੇ ਠੰਢ ਆ ਕੇ ਵੱਸੇ, ਫੇਰ ਇਸ ਵਿਚ (ਭਜਨ ਬੰਦਗੀ ਵਾਲੀ) ਜੋ ਕਾਰ ਕਰੇਂਗਾ, ਮਾਲਕ ਉਮ ਨੂੰ ਕਬੂਲ ਕਰੇਗਾ । ਨਾਨਕ ! ਕਿਸੇ ਗਿਆਨ ਵਾਲੇ ਨੂੰ ਜਾ ਕੇ ਪੁੱਛ ਲੈ, ਕਾਮ ਤੇ ਕ੍ਰੋਧ (ਆਦਿਕ ਵਿਕਾਰਾਂ) ਦੇ ਅਧੀਨ ਹੋਇਆਂ ਕਿਸੇ ਨੂੰ ਭੀ ਰੱਖ ਨਹੀਂ ਲੱਭਾ । ੧।

ਮ: ੩ ॥ ਮਨਮੁਖ ਮਾਇਆ ਮੋਹੁ ਹੈ ਨਾਮਿ ਨ ਲਗੇ ਪਿਆਰੁ ॥
ਕੂੜੁ ਕਮਾਵੈ ਕੂੜੁ ਸੰਗੁਹੈ ਕੂੜੁ ਕਰੇ ਆਹਾਰੁ ॥ ਬਿਖੁ ਮਾਇਆ ਧਨੁ ਸੰਚਿ
ਮਰਹਿ, ਅੰਤੇ ਹੋਇ ਸਭੁ ਛਾਰੁ ॥ ਕਰਮ ਧਰਮ ਸੁਚ ਸੰਜਮ ਕਰਹਿ ਅੰਤਰਿ
ਲੋਭੁ ਵਿਕਾਰੁ ॥ ਨਾਨਕ ਜਿ ਮਨਮੁਖੁ ਕਮਾਵੈ ਸੁ ਥਾਇ ਨ ਪਵੈ, ਦਰਗਹਿ
ਹੋਇ ਖੁਆਰੁ ॥ ੨ ॥ [ਪੰਨਾ ੫੫੨]

ਪਦ ਅਰਥ :—ਮਨਮੁਖ—ਮਨ ਦਾ ਮੁਰੀਦ । ਸੰਗੁਹੈ—ਇਕੱਠਾ ਕਰਦਾ ਹੈ । ਆਹਾਰੁ—ਖੁਰਾਕ । ਬਿਖੁ—ਜ਼ਹਿਰ । ਸੰਚਿ—ਇਕੱਠੀ ਕਰ ਕੇ । ਛਾਰੁ—ਸੁਆਹ । ਸੰਜਮ—ਇੰਦ੍ਰਿਆਂ ਨੂੰ ਵੱਸ ਵਿਚ ਰੱਖਣ ਦੇ ਸਾਧਨ ।

ਅਰਥ :—ਮਨਮੁਖ ਦਾ ਮਾਇਆ ਵਿਚ ਮੋਹ ਹੈ (ਇਸ ਕਰ ਕੇ) ਨਾਮ ਵਿਚ ਉਸਦਾ ਪਿਆਰ ਨਹੀਂ ਬਣਦਾ, ਉਹ (ਮਾਇਆ ਰੂਪ) ਕੂੜੁ ਕਮਾਉਂਦਾ, ਕੂੜੁ ਇਕੱਠਾ ਕਰਦਾ ਹੈ ਤੇ ਕੂੜੁ ਨੂੰ ਹੀ ਆਪਣੀ ਖੁਰਾਕ ਬਣਾਉਂਦਾ ਹੈ (ਭਾਵ, ਜ਼ਿੰਦਗੀ ਦਾ ਆਸਰਾ ਸਮਝਦਾ ਹੈ) । (ਮਨ ਦੇ ਅਧੀਨ ਹੋਏ ਮਨੁੱਖ) ਵਿਹੁ ਰੂਪ ਮਾਇਆ-ਧਨ ਨੂੰ ਇਕੱਠਾ ਕਰ ਕਰ ਕੇ ਖਪਦੇ ਮਰਦੇ ਹਨ ਤੇ ਉਹ ਸਾਰਾ ਧਨ ਅਖੀਰ ਵੇਲੇ ਸੁਆਹ ਹੋ ਜਾਂਦਾ ਹੈ (ਭਾਵ, ਸੁਆਹ ਵਾਂਗ ਵਿਅਰਥ ਹੋ ਜਾਂਦਾ ਹੈ) ਉਹ ਆਪਣੇ ਵਲੋਂ ਆਤਮਕ ਕੰਮ ਭੀ ਕਰਦੇ ਹਨ (ਕਰਮ ਧਰਮ ਪਵਿਤ੍ਰਤਾ ਦੇ ਸਾਧਨ ਤੇ ਹੋਰ ਸੰਜਮ (ਭੀ) ਕਰਦੇ ਹਨ (ਪਰ) ਉਹਨਾਂ ਦੇ ਹਿਰਦੇ ਵਿਚ ਲੋਭ ਤੇ ਵਿਕਾਰ (ਹੀ) ਰਹਿੰਦਾ ਹੈ ।

ਹੇ ਨਾਨਕ ! ਮਨ ਦੇ ਅਧੀਨ ਹੋਇਆ ਹੋਇਆ ਮਨੁੱਖ ਜੋ ਕੁਝ (ਭੀ) ਕਰਦਾ ਹੈ ਉਹ ਕਬੂਲ ਨਹੀਂ ਹੁੰਦਾ ਤੇ ਪ੍ਰਭੂ ਦੀ ਹਜ਼ੂਰੀ ਵਿਚ ਉਹ ਖੁਆਰ ਹੁੰਦਾ ਹੈ । ੨ ।

ਪਉੜੀ ॥ ਆਪੇ ਬਾਣੀ ਆਪੇ ਬਾਣੀ ਆਪੇ ਖੰਡ ਵਰਭੰਡ ਕਰੈ ॥

ਆਪਿ ਸਮੁੰਦੁ ਆਪਿ ਹੈ ਸਾਗਰੁ ਆਪੇ ਹੀ ਵਿਚਿ ਰਤਨ ਧਰੇ ॥ ਆਪਿ
ਲਹਾਏ ਕਰੇ ਜਿਸੁ ਕਿਰਪਾ ਜਿਸ ਨੋ ਗੁਰਮੁਖਿ ਕਰੇ ਹਰੇ ॥ ਆਪੇ ਭਉਜਲੁ
ਆਪਿ ਹੈ ਬੋਹਿਬਾ ਆਪੇ ਖੇਵਟੁ ਆਪਿ ਤਰੇ ॥ ਆਪੇ ਕਰੇ ਕਰਾਏ ਕਰਤਾ
ਅਵਰੁ ਨ ਦੂਜਾ ਤੁਝੈ ਸਰੇ ॥੯॥ [ਪੰਨਾ ਪਪ੨]

ਪਦ ਅਰਥ :- ਖਾਲੀ, ਜਗਤ ਦੀ ਉਤਪੱਤੀ ਦੇ ਵਸੀਲੇ (ਅੰਡਜ, ਜੇਰਜ, ਸੇਤਜ,
ਉਤਭੁਜ) । ਬਾਣੀ-ਬੋਲੀਆਂ । ਖੰਡ-ਜਗਤ ਦੇ ਹਿੱਸੇ । ਬ੍ਰਹਮੰਡ-ਜਗਤ । ਬੋਹਿਬ-
ਜਹਾਜ਼ । ਖੇਵਟੁ-ਮਲਾਹ । ਸਰੇ-ਬਰਾਬਰ ।

ਅਰਥ :- ਪ੍ਰਭੂ ਆਪ ਹੀ ਖਾਣੀਆਂ, ਬੋਲੀਆਂ, ਖੰਡ ਤੇ ਬ੍ਰਹਮੰਡ ਬਣਾਉਂਦਾ ਹੈ,
ਆਪ ਹੀ ਸਮੁੰਦਰ ਸਾਗਰ ਹੋ ਤੇ ਉਸ ਨੇ ਆਪ ਹੀ ਇਸ ਵਿਚ (ਸਿਟਤਿ ਸਾਲਾਹ ਰੂਪ)
ਰਤਨ ਲੁਕਾ ਰੱਖੇ ਹਨ; ਜਿਸ ਤੋ ਕਿਰਪਾ ਕਰਦਾ ਹੈ, ਤੇ ਜਿਸ ਨੂੰ ਸਤਿਗੁਰੂ ਦੇ ਮਨਮੁਖ
ਕਰਦਾ ਹੈ ਉਸ ਨੂੰ ਆਪ ਹੀ ਉਹ ਰਤਨ ਲਭਾ ਦੇਂਦਾ ਹੈ; ਪ੍ਰਭੂ ਆਪ ਹੀ (ਸੰਸਾਰ)
ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਮੱਲਾਹ ਹੈ ਤੇ ਆਪ ਹੀ ਤਰਦਾ ਹੈ, ਆਪ
ਹੀ ਸਭ ਕੁਝ ਕਰਦਾ ਕਰਾਉਂਦਾ ਹੈ । ਹੇ ਪ੍ਰਭੂ ! ਤੇਰੇ ਜਿਹਾ ਦੂਜਾ ਕੋਈ ਨਹੀਂ । ੯।

ਸਲੋਕ ਮ: ੩ ॥ ਸਤਿਗੁਰ ਕੀ ਸੇਵਾ ਸਫਲ ਹੈ ਜੇ ਕੋ ਕਰੇ ਚਿਤੁ
ਲਾਇ ॥ ਨਾਮੁ ਪਦਾਰਥੁ ਪਾਈਐ ਅਚਿੰਤੁ ਵਸੈ ਮਨਿ ਆਇ ॥ ਜਨਮ
ਮਰਨ ਦੁਖੁ ਕਟੀਐ ਹਉਮੈ ਮਮਤਾ ਜਾਇ ॥ ਉਤਮ ਪਦਵੀ ਪਾਈਐ ਸਚੇ
ਰਹੈ ਸਮਾਇ ॥ ਨਾਨਕ ਪੂਰਬਿ ਜਿਨ ਕਉ ਲਿਖਿਆ ਤਿਨਾ ਸਤਿਗੁਰੁ
ਮਿਲਿਆ ਆਇ ॥ ੧ ॥ [ਪੰਨਾ ਪਪ੨]

ਪਦ ਅਰਥ :- ਪਦਾਰਥ-ਧਨ । ਅਚਿੰਤੁ-ਚਿੰਤਾ ਤੋਂ ਰਹਿਤ ਪ੍ਰਭੂ। ਜਨਮ ਮਰਨ
ਦੁਖ-ਸਾਰੀ ਉਮਰ ਦਾ ਦੁੱਖ, ਇਹ ਹਉਮੈ ਮਮਤਾ ਜੋ ਸਾਰੀ ਉਮਰ ਦਾ ਦੁੱਖ ਹੈ । ਉਤਮ
ਪਦਵੀ-ਪ੍ਰਭੂ ਵਿਚ ਸਮਾਏ ਰਹਿਣ ਦਾ ਰੁਤਬਾ । ਪੂਰਬਿ-ਮੁਢ ਤੋਂ ।

ਅਰਥ :- ਜੇ ਮਨੁੱਖ ਮਨ ਟਿਕਾ ਕੇ ਸਤਿਗੁਰੂ ਦੀ (ਦੱਸੀ ਹੋਈ) ਕਾਰ ਕਰੇ, ਤਾਂ
ਉਹ ਸੇਵਾ ਜ਼ਰੂਰ ਫਲ ਦੇਂਦੀ ਹੈ-ਨਾਮ ਧਨ ਮਿਲ ਜਾਂਦਾ ਹੈ ਤੇ ਚਿੰਤਾ ਤੋਂ ਰਹਿਤ (ਪ੍ਰਭੂ)
ਮਨ ਵਿਚ ਆ ਵੱਸਦਾ ਹੈ । ਹਉਮੈ ਮਮਤਾ ਦੂਰ ਹੋ ਜਾਂਦੀ ਹੈ । ਤੇ ਇਹ ਸਾਰੀ ਉਮਰ ਦਾ
ਦੁੱਖ ਕੱਟਿਆ ਜਾਂਦਾ ਹੈ । (ਹਜ਼ੂਰੀ ਵਿਚ) ਵੱਡਾ ਰੁਤਬਾ ਮਿਲਦਾ ਹੈ, ਮਨੁੱਖ ਸੱਚੇ ਹਰੀ
ਵਿਚ ਸਮਾਇਆ ਰਹਿੰਦਾ ਹੈ ।

(ਪਰ ਸਤਿਗੁਰੂ ਦਾ ਲੱਭਣਾ ਕੋਈ ਸੁਖੱਲੀ ਗੱਲ ਨਹੀਂ); ਹੇ ਨਾਨਕ ! ਮੁੱਢ ਤੋਂ
(ਕੀਤੇ ਹੋਏ ਚੰਗੇ ਕੰਮਾਂ ਅਨੁਸਾਰ) ਜਿਨ੍ਹਾਂ ਦੇ ਹਿਰਦੇ ਵਿਚ (ਚੰਗੇ ਸੰਸਕਾਰ) ਉੱਕਰੇ

ਹੋਏ ਹਨ, ਉਹਨਾਂ ਨੂੰ ਹੀ ਸਤਿਗੁਰੂ ਆ ਮਿਲਦਾ ਹੈ (ਭਾਵ, ਉਹੀ ਸਤਿਗੁਰੂ ਨੂੰ ਪਛਾਣ ਲੈਂਦੇ ਹਨ) । ੧ ।

ਮ: ੩ ॥ ਨਾਮਿ ਰਤਾ ਸਤਿਗੁਰੂ ਹੈ ਕਲਿਜੁਗ ਬੰਹਿਬੁ ਹੋਇ॥ ਗੁਰਮੁਖਿ ਹੋਵੈ ਸੁ ਪਾਰਿ ਪਵੈ ਜਿਨਾ ਅੰਦਰਿ ਸਚਾ ਸੋਇ ॥ ਨਾਮੁ ਸਮਾਲੇ ਨਾਮੁ ਸੰਗ੍ਰਹੈ ਨਾਮੇ ਹੀ ਪਤਿ ਹੋਇ ॥ ਨਾਨਕ ਸਤਿਗੁਰੁ ਪਾਇਆ ਕਰਮਿ ਪਰਾਪਤਿ ਹੋਇ॥

੨ ॥ [ਪੰਨਾ ੫੫੨]

ਪਦ ਅਰਥ :- ਜੁਗ-ਸਮਾ, ਜੀਵਨ । ਕਲਿ-ਝਗੜੇ, ਕਲੇਸ਼ । ਕਲਿਜੁਗ-ਉਹ ਜੀਵਨ-ਸਮਾ ਜੋ ਝਗੜਿਆਂ ਨਾਲ ਭਰਪੂਰ ਹੈ, ਪਰਮਾਤਮਾ ਨਾਲੋਂ ਵਿਛੋੜੇ ਦਾ ਸਮਾ ("ਇਕ ਘੜੀ ਨਾ ਮਿਲਤੇ ਤਾ ਕਲਿਜੁਗੁ ਹੋਤਾ") । ਪਤਿ-ਇੱਜ਼ਤ ।

ਅਰਥ:- ਸਤਿਗੁਰੂ (ਪ੍ਰਭੂ ਦੇ) ਨਾਮ ਵਿਚ ਭਿੱਜਾ ਹੋਇਆ ਹੁੰਦਾ ਹੈ ਤੇ ਕਲਿਜੁਗ (ਦੇ ਜੀਆਂ ਨੂੰ ਤਾਰਨ) ਲਈ ਜਹਾਜ਼ ਬਣਦਾ ਹੈ; (ਕਿਉਂਕਿ) ਉਹ ਨਾਮ ਨੂੰ ਸਾਂਭਦਾ ਹੈ ਤੇ ਨਾਮ ਧਨ ਇਕੱਠਾ ਕਰਦਾ ਹੈ (ਹਰੀ ਦੀ ਦਰਗਾਹ ਵਿਚ) ਆਦਰ ਭੀ ਨਾਮ ਨਾਲ ਹੀ ਹੁੰਦਾ ਹੈ ।

ਹੇ ਨਾਨਕ ! ਸਤਿਗੁਰੂ ਨੂੰ ਮਿਲ ਕੇ ਪ੍ਰਭੂ ਦੀ ਮੋਹਰ ਨਾਲ ਹੀ (ਭਾਵ, ਬਖਸ਼ਿਸ਼ ਦਾ ਪਾਤ੍ਰ ਬਣਿਆਂ ਹੀ) ਨਾਮ ਦੀ ਪ੍ਰਾਪਤੀ ਹੁੰਦੀ ਹੈ । ੨ ।

ਪਉੜੀ ॥ ਆਪੇ ਪਾਰਸੁ ਆਪਿ ਧਾਤੁ ਹੈ ਆਪਿ ਕੀਤੇਨੁ ਕੰਚਨੁ ॥ ਆਪੇ ਠਾਕੁਰੁ ਸੇਵਕੁ ਆਪੇ, ਆਪੇ ਹੀ ਪਾਪ ਖੰਡਨੁ ॥ ਆਪੇ ਸਭਿ ਘਟ ਭੋਗਵੈ ਸੁਆਮੀ ਆਪੇ ਹੀ ਸਭੁ ਅੰਜਨੁ ॥ ਆਪਿ ਬਿਬੇਕੁ ਆਪਿ ਸਭੁ ਬੇਤਾ ਆਪੇ ਗੁਰਮੁਖਿ ਭੰਜਨੁ ॥ ਜਨੁ ਨਾਨਕੁ ਸਾਲਾਹਿਨਾ ਰਜੈ ਤੁਧੁ ਕਰਤੇ ਤੁ ਹਰਿ ਸੁਖ ਦਾਤਾ ਵਡਨੁ ॥੧੦॥ [ਪੰਨਾ ੫੫੨]

ਪਦ ਅਰਥ :- ਪਾਰਸੁ-ਉਹ ਪੱਥਰ ਜਿਸ ਨਾਲ ਫੋਹਿਆਂ ਧਾਤਾਂ ਸੋਨਾ ਬਣਦੀਆਂ ਦੋਸੀਦੀਆਂ ਹਨ । ਕੰਚਨੁ-ਸੋਨਾ । ਖੰਡਨੁ-ਨਾਸ ਕਰਨ ਵਾਲਾ । ਘਟ-ਸਰੀਰ । ਅੰਜਨੁ -ਕਾਲਖ, ਸੁੰਰਮਾ, ਮਾਇਆ । ਬਿਬੇਕੁ-ਪਰਖ, ਪਛਾਣ, ਗਿਆਨ । ਬੇਤਾ-ਜਾਨਣ ਵਾਲਾ । ਭੰਜਨੁ-ਨਾਸ ਕਰਨ ਵਾਲਾ ।

ਅਰਥ :- ਪ੍ਰਭੂ ਸੁਆਮੀ ਆਪ ਹੀ ਪਾਰਸ ਹੈ; ਆਪ ਹੀ ਲੋਹਾ ਹੈ ਤੇ ਉਸ ਨੇ ਆਪ ਹੀ (ਉਸ ਤੋਂ) ਸੋਨਾ ਬਣਾਇਆ ਹੈ, ਆਪ ਹੀ ਠਾਕੁਰ ਹੈ, ਆਪ ਹੀ ਸੇਵਕ ਹੈ ਤੇ ਆਪ ਹੀ ਪਾਪ ਦੂਰ ਕਰਨ ਵਾਲਾ ਹੈ, ਸਾਰੇ ਸਰੀਰਾਂ ਵਿਚ ਆਪ ਹੀ ਵਿਆਪਕ ਹੋ ਕੇ ਮਾਇਕ ਪਦਾਰਥ ਭੋਗਦਾ ਹੈ ਤੇ ਸਾਰੀ ਮਾਇਆ ਭੀ ਆਪ ਹੀ ਹੈ; ਆਪ ਹੀ ਬਿਬੇਕ (ਭਾਵ, ਗਿਆਨ) ਹੈ, ਆਪ ਹੀ ਸਾਰੇ (ਬਿਬੇਕ) ਨੂੰ ਜਾਨਣ ਵਾਲਾ ਹੈ ਤੇ ਆਪ ਹੀ ਸਤਿਗੁਰੂ ਦੇ ਸਨਮੁਖ ਹੋ ਕੇ (ਮਾਇਆ ਦੇ ਬੰਧਨ) ਤੋੜਨ ਵਾਲਾ ਹੈ ।

ਹੇ ਕਰਤਾਰ ! ਦਾਸ ਨਾਨਕ ਤੇਰੀ ਸਿਫਤਿ ਸਾਲਾਹ ਕਰ ਕੇ ਰੱਜਦਾ ਨਹੀਂ (ਭਾਵ ਮੈਂ ਤੇਰੀ ਕੇਹੜੀ ਕੇਹੜੀ ਸਿਫਤਿ ਕਰਾਂ ?), ਤੂੰ ਸਭ ਤੋਂ ਵੱਡਾ ਸੁਖਾਂ ਦਾ ਦਾਤਾ ਹੈਂ ॥੧੦॥

ਸਲੋਕੁ ਮ: ੪ ॥ ਬਿਨੁ ਸਤਿਗੁਰੁ ਸੇਵੇ ਜੀਅ ਕੇ ਬੰਧਨਾ ਜੇਤੇ ਕਰਮ ਕਮਾਹਿ ॥ ਬਿਨੁ ਸਤਿਗੁਰੁ ਸੇਵੇ ਠਵਰ ਨ ਪਾਵਹੀ, ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰੁ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨਿ ਆਇ ॥ ਨਾਨਕ ਬਿਨੁ ਸਤਿਗੁਰੁ ਸੇਵੇ ਜਮ ਪੁਰਿ ਬਧੇ ਮਾਰੀਅਹਿ ਮੁਹਿ ਕਾਲੈ ਉਠਿ ਜਾਹਿ ॥੧॥ [ਪੰਨਾ ੫੫੨]

ਪਦ ਅਰਥ :- ਜੈਤੇ-ਜਿਤਨੇ ਭੀ । ਠਵਰ-ਆਸਰਾ । ਨਾ ਪਾਵਹੀ-ਨਹੀਂ ਲੱਭ ਸਕਦੇ ।

ਅਰਥ:-ਸਤਿਗੁਰੂ ਦੀ ਦੱਸੀ ਹੋਈ ਕਾਰ ਕਰਨ ਤੋਂ ਬਿਨਾ ਹੋਰ ਜਿਤਨੇ ਕੰਮ ਜੀਵ ਕਰਦੇ ਹਨ ਉਹ ਉਹਨਾਂ ਲਈ ਬੰਧਨ ਬਣਦੇ ਹਨ (ਭਾਵ, ਉਹ ਕਰਮ ਹੋਰ ਵਧੀਕ ਮਾਇਆ ਦੇ ਮੋਹ ਵਿਚ ਫਸਾਉਂਦੇ ਹਨ) ਸਤਿਗੁਰੂ ਦੀ ਸੇਵਾ ਤੋਂ ਬਿਨਾ ਕੋਈ ਹੋਰ ਆਸਰਾ ਜੀਵਾਂ ਨੂੰ ਮਿਲਦਾ ਨਹੀਂ (ਤੇ ਇਸ ਕਰ ਕੇ) ਮਰਦੇ ਤੇ ਜੰਮਦੇ ਰਹਿੰਦੇ ਹਨ ।

ਗੁਰੂ ਦੀ ਦੱਸੀ ਹੋਈ ਸਿਮਰਨ ਦੀ ਕਾਰ ਤੋਂ ਖੁੰਝ ਕੇ ਮਨੁੱਖ ਹੋਰ ਹੋਰ ਫਿੱਕੇ ਬੋਲ ਬੋਲਦਾ ਹੈ, ਇਸ ਦੇ ਹਿਰਦੇ ਵਿਚ ਨਾਮ ਨਹੀਂ ਵੱਸਦਾ ; (ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ)ਹੇ ਨਾਨਕ! ਸਤਿਗੁਰ ਦੀ ਸੇਵਾ ਤੋਂ ਬਿਨਾ ਜੀਵ(ਮਾਨੋ) ਜਮਪੁਰੀ ਵਿਚ ਬੰਧੇ ਮਾਰੀਏ ਹਨ ਤੇ (ਤੁਰਨ ਵੇਲੇ) ਜੱਗ ਤੋਂ ਮੁਕਾਲਖ ਖੱਟ ਕੇ ਜਾਂਦੇ ਹਨ । ੧ ।

ਮ: ੩॥ਇਕਿ ਸਤਿਗੁਰ ਕੀ ਸੇਵਾ ਕਰਹਿ ਚਾਕਰੀ,ਹਰਿ ਨਾਮੇ ਲਗੈ ਪਿਆਰੁ॥ ਨਾਨਕ ਜਨਮਿ ਸਵਾਰਨਿ ਆਪਣਾ ਕੁਲ ਕਾ ਕਰਨਿ ਉਧਾਰੁ॥੨॥

ਪਦ ਅਰਥ :- ਇਕਿ-ਕਈ ਮਨੁੱਖ । ਚਾਕਰੀ-ਨੌਕਰੀ । ਕੁਲ-ਪਰਵਾਰ ।

ਅਰਥ :- ਕਈ ਮਨੁੱਖ ਸਤਿਗੁਰ ਦੀ ਦੱਸੀ ਹੋਈ ਸਿਮਰਨ ਦੀ ਕਾਰ ਕਰਦੇ ਹਨ ਤੇ ਉਹਨਾਂ ਦਾ ਪ੍ਰਭੂ ਦੇ ਨਾਮ ਵਿਚ ਪਿਆਰ ਬਣ ਜਾਂਦਾ ਹੈ, ਹੇ ਨਾਨਕ ! ਉਹ ਆਪਣਾ ਮਨੁੱਖਾ ਜਨਮ ਸਵਾਰ ਲੈਂਦੇ ਹਨ ਤੇ ਆਪਣੀ ਕੁਲ ਭੀ ਤਾਰ ਲੈਂਦੇ ਹਨ । ੨ ।

ਪਉੜੀ ॥ ਆਪੇ ਚਾਟਸਾਲ ਆਪਿ ਹੈ ਪਾਧਾ, ਆਪੇ ਚਾਟੜੇ ਪੜਣ ਕਉ ਆਣੇ ॥ ਆਪੇ ਪਿਤਾ ਮਾਤਾ ਹੈ ਆਪੇ, ਆਪੇ ਬਾਲਕ ਕਰੇ ਸਿਆਣੇ ॥ ਇਕਥੈ ਪੜਿ ਬੁਝੈ ਸਭੁ ਆਪੇ, ਇਕਥੈ ਆਪੇ ਕਰੇ ਇਆਣੇ ॥ ਇਕਨਾ, ਅੰਦਰਿ ਮਹਲਿ ਬੁਲਾਏ ਜਾ ਆਪਿ ਤੇਰੈ ਮਨਿ ਸਚੇ ਭਾਣੇ ॥ ਜਿਨਾ ਆਪੇ ਗੁਰਮੁਖਿ ਦੇ ਵਡਿਆਈ ਸੇ ਜਨ ਸਚੀ ਦਰਗਹਿ ਜਾਣੇ ॥੧੧॥[੫੫੨]

ਪਦ ਅਰਥ :- ਚਾਟਸਾਲ-ਪਾਠਸ਼ਾਲਾ । ਪਾਧਾ-ਪੜ੍ਹਾਣ ਵਾਲਾ । ਆਣੇ-ਲਿਆਉਂਦਾ ਹੈ । ਇਕ ਥੈ-ਕਿਤੇ ਤਾਂ, ਇਕ ਥਾਂ ਤਾਂ ।

ਅਰਥ :- ਪ੍ਰਭੂ ਆਪ ਹੀ ਪਾਠਸ਼ਾਲਾ ਹੈ, ਆਪ ਹੀ ਉਸਤਾਦ ਹੈ, ਤੇ ਆਪ ਹੀ

ਮੁੰਡੇ ਪੜ੍ਹਨ ਨੂੰ ਲਿਆਉਂਦਾ ਹੈ, ਆਪ ਹੀ ਮਾਂ ਪਿਉ ਹੈ ਤੇ ਆਪ ਹੀ ਬਾਲਕਾਂ ਨੂੰ ਸਿਆਣੇ ਕਰਦਾ ਹੈ; ਇਕ ਥਾਂ ਸਭ ਕੁਝ ਪੜ੍ਹ ਕੇ ਆਪ ਹੀ ਸਮਝਦਾ ਹੈ, ਤੇ ਇਕ ਥਾਂ ਆਪ ਹੀ ਬਾਲਕਾਂ ਨੂੰ ਇਵਾਣੇ ਕਰ ਦੇਂਦਾ ਹੈ। ਹੇ ਸੱਚੇ ਹਰੀ ! ਜਦੋਂ ਆਪ ਤੇਰੇ ਮਨ ਵਿਚ ਚੰਗੇ ਲੱਗਦੇ ਹਨ, ਤਾਂ ਤੂੰ ਇਕਨਾਂ ਨੂੰ ਆਪਣੇ ਮਹਿਲ ਵਿਚ ਧੁਰ ਅੰਦਰ ਬੁਲਾ ਲੈਂਦਾ ਹੈਂ। ਜਿਨ੍ਹਾਂ ਗੁਰਮੁਖਾਂ ਨੂੰ ਆਪ ਆਦਰ ਦੇਂਦਾ ਹੈਂ, ਉਹ ਸੱਚੀ ਦਰਗਾਹ ਵਿਚ ਪਰਗਟ ਹੋ ਜਾਂਦੇ ਹਨ। ੧੧।

ਸਲੋਕੁ ਮਰਦਾਨਾ ੧ ॥ ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ, ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ, ਸਤੁ ਗੁੜੁ, ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥ ੧॥ [ਪੰਨਾ ਪਪੜ]

ਨੋਟ :—ਭਾ: ਮਰਦਾਨਾ ਆਪਣੀ ਕਿਸੇ ਰਚਨਾ ਵਿਚ ਲਫਜ਼ 'ਨਾਨਕ' ਨਹੀਂ ਸੀ ਵਰਤ ਸਕਦਾ। ਸਲੋਕ ਮ: ੧ ਹੈ ਅਤੇ ਮਰਦਾਨੇ ਨੂੰ ਸੰਬੰਧਨ ਕੀਤਾ ਹੈ। ਤਿੰਨੋਂ ਹੀ ਸਲੋਕ ਮ: ੧ ਦੇ ਹਨ।

ਪਦ ਅਰਥ :—ਕਲਿ—ਕਲਜੁਗੀ ਸੁਭਾਉ, ਪ੍ਰਭੂ ਨਾਲੋਂ ਵਿਛੋੜੇ ਦੀ ਹਾਲਤ। ਕਲਵਾਲੀ—ਸ਼ਰਾਬ ਕੱਢਣ ਵਾਲੀ ਮੱਟੀ। ਮਦੁ—ਸ਼ਰਾਬ। ਮੋਹਿ—ਮੋਹ ਨਾਲ। ਮਜਲਸ—ਮਹਿਫਲ। ਲਾਹਣਿ—ਸੱਚ ਗੁੜ ਪਾਣੀ ਆਦਿਕ ਜੋ ਰਲਾ ਕੇ ਮੱਟੀ ਵਿਚ ਪਾ ਕੇ ਰੂੜੀ ਵਿਚ ਦੱਬ ਕੇ ਤਰਕਾ ਲੈਂਦੇ ਹਨ। ਸਤੁ—ਸੱਚ। ਸਰਾ—ਸ਼ਰਾਬ। ਸਾਰੁ—ਸ੍ਰੇਸ਼ਟ। ਮੰਡੇ—ਰੋਟੀਆਂ। ਸੀਲ—ਚੰਗਾ ਸੁਭਾਉ। ਸਰਮੁ—ਹਯਾ। ਆਹਾਰੁ—ਖੁਰਾਕ।

ਅਰਥ :—ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ (ਮਨੁੱਖ ਦਾ) ਮਨ ਹੈ, ਮੋਹ ਨਾਲ ਭਰੀ ਹੋਈ ਕ੍ਰੋਧ ਦੀ (ਮਾਨੋ) ਕਟੋਰੀ ਹੈ ਤੇ ਅਹੰਕਾਰ (ਮਾਨੋ) ਪਿਲਾਉਣ ਵਾਲਾ ਹੈ, ਕੂੜੇ ਲੱਬ ਦੀ (ਮਾਨੋ) ਮਜਲਸ ਹੈ (ਜਿਸ ਵਿਚ ਬਹਿ ਕੇ) ਮਨ (ਕਾਮ ਦੀ ਸ਼ਰਾਬ ਨੂੰ) ਪੀ ਪੀ ਕੇ ਖੁਆਰ ਹੁੰਦਾ ਹੈ।

ਚੰਗੀ ਕਰਣੀ ਨੂੰ (ਸ਼ਰਾਬ ਕੱਢਣ ਵਾਲੀ) ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ। ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਪਿਉ ਤੇ ਸਰਮ ਨੂੰ ਮਾਸ—(ਇਹ ਸਾਰੀ) ਖੁਰਾਕ ਬਣਾ; ਹੇ ਨਾਨਕ ! ਇਹ ਖੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ

ਹਨ । ੧ ।

ਮਰਦਾਨਾ ੧॥ ਕਾਇਆ ਲਾਹਣਿ, ਆਪੁ ਮਦੁ ਮਜਲਸ ਤ੍ਰਿਸਨਾ
ਧਾਤੁ ॥ ਮਨਸਾ ਕਟੋਰੀ ਕੂੜਿ ਭਰੀ ਪੀਲਾਏ ਜਮ ਕਾਲੁ । ਇਤੁ ਮਦਿ
ਪੀਤੇ ਨਾਨਕਾ ਬਹੁਤੇ ਖਟੀਅਹਿ ਬਿਕਾਰ ॥ ਗਿਆਨੁ ਗੁੜੁ ਸਾਲਾਹ ਮੰਡੇ,
ਭਉ ਮਾਸੁ ਆਹਾਰੁ ॥ ਨਾਨਕ ਇਹੁ ਭੋਜਨੁ ਸਚੁ ਹੈ ਸਚੁ ਨਾਮੁ ਆਧਾਰੁ ॥
੨॥ [ਪੰਨਾ ੫੫੩]

ਪਦ ਅਰਥ :-ਆਪੁ-ਆਪਾ, ਅਹੰਕਾਰ । ਧਾਤੁ-ਵੋੜ-ਭੋਜ, ਭੁਟਕਣਾ। ਮਨਸਾ
-ਵਾਸਨਾ ।

ਅਰਥ :-ਸਰੀਰ (ਮਾਨੋਂ) (ਸ਼ਰਾਬ ਕੱਢਣ ਵਾਲੀ ਸਮਗਰੀ ਸਮੇਤ) ਮੱਟੀ ਹੈ,
ਅਹੰਕਾਰ ਸ਼ਰਾਬ, ਤੇ ਤ੍ਰਿਸ਼ਨਾ ਵਿਚ ਭਟਕਣਾ (ਮਾਨੋਂ) ਮਹਫਲ ਹੈ, ਕੂੜ ਨਾਲ ਭਰੀ
ਹੋਈ ਵਾਸ਼ਨਾ (ਮਾਨੋਂ) ਕਟੋਰੀ ਹੈ ਤੇ ਜਮ ਕਾਲ (ਮਾਨੋਂ) ਪਿਲਾਉਂਦਾ ਹੈ । ਹੇ
ਨਾਨਕ ! ਇਸ ਸ਼ਰਾਬ ਦੇ ਪੀਤਿਆਂ ਬਹੁਤੇ ਵਿਕਾਰ ਖੱਟੇ ਜਾਂਦੇ ਹਨ (ਭਾਵ, ਅਹੰਕਾਰ
ਤ੍ਰਿਸ਼ਨਾ ਕੂੜ ਆਦਿਕ ਦੇ ਕਾਰਨ ਵਿਕਾਰ ਹੀ ਵਿਕਾਰ ਪੈਦਾ ਹੋ ਰਹੇ ਹਨ) ।

ਪ੍ਰਭੂ ਦਾ ਗਿਆਨ (ਮਾਨੋਂ) ਗੁੜੁ ਹੋਵੇ, ਸਿਫਤਿ ਸਾਲਾਹ ਰੋਟੀਆਂ, (ਪ੍ਰਭੂ ਦਾ) ਭਰ
ਮਾਸ-ਇਹ ਸੁਰਾਕ ਹੋਵੇ, ਹੇ ਨਾਨਕ ! ਇਹ ਭੋਜਨ ਸੱਚਾ ਹੈ, ਕਿਉਂਕਿ ਸੱਚਾ ਨਾਮ
ਹੀ (ਜ਼ਿੰਦਗੀ ਦਾ) ਆਸਰਾ ਹੋ ਸਕਦਾ ਹੈ । ੨ ।

ਕਾਯਾਂ ਲਾਹਣਿ ਆਪੁ ਮਦੁ, ਅੰਮ੍ਰਿਤ ਤਿਸ ਕੀ ਧਾਰ ॥ ਸਤਸੰਗਤਿ
ਸਿਉ ਮੇਲਾਪੁ ਹੋਇ ਲਿਵ ਕਟੋਰੀ ਅੰਮ੍ਰਿਤ ਭਰੀ ਪੀ ਪੀ ਕਟਹਿ ਬਿਕਾਰ ॥
੩ ॥ [ਪੰਨਾ ੫੫੩]

ਅਰਥ :- (ਜੇ) ਸਰੀਰ ਮੱਟੀ ਹੋਵੇ, ਆਪੇ ਦੀ ਪਛਾਣ ਸ਼ਰਾਬ ਤੇ ਉਸ ਦੀ ਧਾਰ
(ਭਾਵ, ਜਿਸ ਦੀ ਧਾਰ) ਅਮਰ ਕਰਨ ਵਾਲੀ ਹੋਵੇ, ਸਤਸੰਗਤਿ ਨਾਲ ਮੇਲ ਹੋਵੇ
(ਭਾਵ, ਮਜਲਸ ਸਤਸੰਗਤਿ ਹੋਵੇ), ਅੰਮ੍ਰਿਤ (ਨਾਮ) ਦੀ ਭਰੀ ਹੋਈ ਲਿਵ (ਰੂਪ)
ਕਟੋਰੀ ਹੋਵੇ, (ਤਾਂ ਹੀ ਮਨੁਖ) (ਇਸ ਸ਼ਰਾਬ ਨੂੰ) ਪੀ ਪੀ ਕੇ ਸਾਰੇ ਵਿਕਾਰ ਪਾਪ ਦਰ
ਕਰਦੇ ਹਨ । ੧ ।

ਪਉੜੀ ॥ ਆਪੇ ਸੁਰਿ ਨਰ ਗਣ ਗੰਧਰਬਾ ਆਪੇ ਖਟ ਦਰਸਨ ਕੀ
ਬਾਣੀ ॥ ਆਪੇ ਸਿਵ ਸੰਕਰ ਮਹੇਸਾ ਆਪੇ ਗੁਰਮੁਖਿ ਅਕਬ ਕਰਾਣੀ ॥ ਆਪੇ
ਜੇਗੀ ਆਪੇ ਭੋਗੀ ਆਪੇ ਸੰਨਿਆਸੀ ਫਿਰੈ ਬਿਬਾਣੀ ॥ ਆਪੈ ਨਾਲਿ
ਗੋਸਟਿ ਆਪਿ ਉਪਦੇਸੈ ਆਪੇ ਸੁਘੜੁ ਸਰੂਪੁ ਸਿਆਣੀ ॥ ਆਪਣਾ ਚੋਚ
ਕਰਿ ਵੇਖੈ ਆਪੇ ਆਪੇ ਸਭਨਾ ਜੀਆਕਾ ਹੈ ਜਾਣੀ ॥੧੨॥ [ਪੰਨਾ ੫੫੩]

ਪਦ ਅਰਥ :- ਗੰਧਰਬ-ਦੇਵਤਿਆਂ ਦੇ ਰਾਗੀ। ਖਟ ਦਰਸਨ-ਛੇ ਸ਼ਾਸਤ੍ਰ। ਸੰਕਰ, ਮਹੇਸ਼-ਸ਼ਿਵ ਜੀ ਦੇ ਨਾਮ। ਅਕਬ-ਜੇ ਬਿਆਨ ਨ ਹੋ ਸਕੇ। ਬਿਬਾਣੀ-ਉਜਾੜ। ਗੋਸਟਿ-ਚਰਚਾ। ਸੁਖਤੁ-ਸੁਖੜਾ। ਚੋਜੁ-ਤਮਾਸ਼ਾ। ਜਾਣੀ-ਜਾਨਣ ਵਾਲਾ।

ਅਰਥ :- ਪ੍ਰਭੂ ਆਪ ਹੀ ਦੇਵਤੇ, ਮਨੁੱਖ, (ਸ਼ਿਵ ਜੀ ਦੇ) ਗਣ, ਦੇਵਤਿਆਂ ਦੇ ਰਾਗੀ, ਅਤੇ ਆਪ ਹੀ ਛੇ ਦਰਸ਼ਨਾਂ ਦੀ ਬੋਲੀ (ਬਨਾਣ ਵਾਲਾ) ਹੈ, ਆਪ ਹੀ ਸ਼ਿਵ, ਸੰਕਰ ਤੇ ਮਹੇਸ਼ (ਦਾ ਕਰਤਾ) ਹੈ, ਆਪ ਹੀ ਗੁਰੂ ਦੇ ਸਨਮੁਖ ਹੋ ਕੇ ਆਪਣੇ ਅਕੱਥ ਸਰੂਪ ਦੀਆਂ ਵਡਿਆਈਆਂ (ਕਰਦਾ ਹੈ), ਆਪ ਹੀ ਜੋਗ ਦੀ ਸਾਧਨਾ ਕਰਨ ਵਾਲਾ ਹੈ, ਆਪ ਹੀ ਭੋਗਾਂ ਵਿਚ ਪਰਵਿਰਤ ਹੈ ਤੇ ਆਪ ਹੀ ਸੰਨਿਆਸੀ ਬਣ ਕੇ ਉਜਾੜਾਂ ਵਿਚ ਫਿਰਦਾ ਹੈ, ਆਪ ਹੀ ਆਪਣੇ ਨਾਲ ਚਰਚਾ ਕਰਦਾ ਹੈ, ਆਪ ਹੀ ਉਪਦੇਸ਼ ਕਰਦਾ ਹੈ, ਆਪ ਹੀ ਸਿਆਣੀ ਮਤਿ ਵਾਲਾ ਸੁੰਦਰ ਸਰੂਪ ਵਾਲਾ ਹੈ, ਆਪਣਾ ਕੌਤਕ ਕਰ ਕੇ ਆਪ ਹੀ ਵੇਖਦਾ ਹੈ ਤੇ ਆਪ ਹੀ ਸਾਰੇ ਜੀਵਾਂ ਦੇ ਹਿਰਦੇ ਦੀ ਜਾਨਣ ਵਾਲਾ ਹੈ। ੧੨।

ਸਲੋਕ ਮ: ੩ ॥ ਏਹਾ ਸੰਧਿਆ ਪਰਵਾਣੁ ਹੈ ਜਿਤੁ ਹਰਿ ਪ੍ਰਭੁ ਮੇਰਾ
ਚਿਤਿ ਆਵੈ ॥ ਹਰਿ ਸਿਉ ਪ੍ਰੀਤਿ ਉਪਜੈ ਮਾਇਆ ਮੋਹੁ ਜਲਾਵੈ ॥ ਗੁਰ
ਪਰਸਾਦੀ ਦੁਬਿਧਾ ਮਰੈ ਮਨੁਆ ਅਸਥਿਰੁ ਸੰਧਿਆ ਕਰੇ ਵੀਚਾਰੁ ॥
ਨਾਨਕ ਸੰਧਿਆ ਕਰੈ ਮਨਮੁਖੀ ਜੀਉ ਨ ਟਿਕੈ ਮਰਿ ਜੰਮੈ ਹੋਇ ਖੁਆਗੁ ॥੧॥
[ਪੰਨਾ ਪਪੜ]

ਪਦ ਅਰਥ :- ਦੁਬਿਧਾ-ਦੁਚਿੰਤਾ-ਪਨ, ਦ੍ਰਿੜ-ਭਾਵ। ਅਸਥਿਰੁ-ਟਿਕਿਆ ਹੋਇਆ। ਸੰਧਿਆ-ਪਾਠ-ਪੂਜਾ।

ਅਰਥ :- ਉਹੋ ਸੰਧਿਆ ਕਬੂਲ ਹੈ ਜਿਸ ਨਾਲ ਪਿਆਰਾ ਪ੍ਰਭੂ ਹਿਰਦੇ ਵਿਚ ਵੱਸ ਪਏ, ਪ੍ਰਭੂ ਨਾਲ ਪਿਆਰ ਪੈਦਾ ਹੋ ਜਾਵੇ ਤੇ ਮਾਇਆ ਦਾ ਮੋਹ ਸੜ ਜਾਏ।

ਸਤਿਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੀ ਦੁਬਿਧਾ ਦੂਰ ਹੋਵੇ, ਮਨ ਟਿਕ ਜਾਏ, ਉਹ ਸੰਧਿਆ ਦੀ (ਸੰਗੀ) ਵਿਚਾਰ ਕਰਦਾ ਹੈ, ਹੇ ਨਾਨਕ! ਮਨਮੁਖ ਸੰਧਿਆ ਕਰਦਾ ਹੈ, (ਪਰ) ਉਸ ਦਾ ਮਨ ਟਿਕਦਾ ਨਹੀਂ, (ਇਸ ਵਾਸਤੇ) ਜੰਮਦਾ ਮਰਦਾ ਹੈ ਤੇ ਖੁਆਰ ਹੁੰਦਾ ਹੈ! ੧।

ਮ: ੩ ॥ ਪ੍ਰਿਉ ਪ੍ਰਿਉ ਕਰਤੀ ਸਭੁ ਜਗੁ ਫਿਰੀ ਮੇਰੀ ਪਿਆਸ ਨ
ਜਾਇ ॥ ਨਾਨਕ ਸਤਿਗੁਰਿ ਮਿਲਿਐ ਮੇਰੀ ਪਿਆਸ ਗਈ ਪਿਰੁ ਪਾਇਆ
ਘਰਿ ਆਇ ॥ ੨ ॥ [ਪਪੜ]

ਅਰਥ :- 'ਪਿਆਰਾ ਪਿਆਰਾ' ਕੁਕਈ ਮੈਂ ਸਾਰਾ ਸੰਸਾਰ ਫਿਰੀ, ਪਰ ਮੇਰੀ ਪਿਆਸ ਦੂਰ ਨਹੀਂ ਸੀ ਹੋਈ, ਹੇ ਨਾਨਕ! ਸਤਿਗੁਰੂ ਨੂੰ ਮਿਲਿਆਂ ਮੇਰੀ ਪਿਆਸ ਦੂਰ

ਹੋ ਗਈ ਹੈ, ਘਰ ਵਿਚ ਆ ਕੇ ਪਿਆਰਾ ਪਤੀ ਲੱਭ ਲਿਆ ਹੈ । ੨ ।

ਪਉੜੀ ॥ ਆਪੇ ਤੰਤੁ ਪਰਮ ਤੰਤੁ ਸਭੁ ਆਪੇ ਆਪੇ ਠਾਕੁਰੁ ਦਾਸੁ
ਭਇਆ ॥ ਆਪੇ ਦਸ ਅਠ ਵਰਨ ਉਪਾਇਅਨੁ ਆਪਿ ਬ੍ਰਹਮੁ ਆਪਿ ਰਾਜ
ਲਇਆ ॥ ਆਪੇ ਮਾਰੈ ਆਪੇ ਛੋਡੈ ਆਪੇ ਬਖਸੇ ਕਰੈ ਦਇਆ ॥ ਆਪਿ ਅਭੁਲੁ
ਨ ਭੁਲੈ ਕਬਹੀ ਸਭੁ ਸਚੁ ਤਪਾਵਸੁ ਸਚੁ ਥਿਆ ॥ ਆਪੇ ਜਿਨਾ ਬੁਝਾਏ
ਗੁਰਮੁਖਿ ਤਿਨ ਅੰਦਰਹੁ ਦੂਜਾ ਭਰਮੁ ਗਇਆ ॥੧੩॥ [ਪੰਨਾ ੫੫੩]

ਪਦ ਅਰਥ :- ਦਸ ਅਠ-ਅਠਾਰਾਂ । ਉਪਾਇਅਨੁ-ਉਪਾਏ ਹਨ ਉਸ ਨੇ ।
ਤਪਾਵਸੁ-ਨਿਆਂ । ਦੂਜਾ ਭਰਮੁ-ਮਾਇਆ ਵਾਲੀ ਭਟਕਣਾ ।

ਅਰਥ :- ਛੋਟੀ ਤਾਰ (ਭਾਵ, ਜੀਵ) ਵਡੀ ਤਾਰ (ਭਾਵ, ਪਰਮੇਸ਼ਰ)-ਸਭ ਕੁਝ
ਪ੍ਰਭੂ ਆਪ ਹੀ ਹੈ, ਆਪ ਹੀ ਠਾਕੁਰ ਤੇ ਆਪ ਹੀ ਦਾਸ ਹੈ । ਪ੍ਰਭੂ ਨੇ ਆਪ ਹੀ ਅਠਾਰਾਂ
ਵਰਣ ਬਣਾਏ, ਆਪ ਹੀ ਬ੍ਰਹਮ ਹੈ ਤੇ ਆਪ ਹੀ (ਸ੍ਰਿਸ਼ਟੀ ਦਾ) ਰਾਜ ਉਸ ਨੇ ਲਿਆ
ਹੈ । (ਜੀਵਾਂ ਨੂੰ) ਆਪ ਹੀ ਮਾਰਦਾ ਹੈ ਆਪ ਹੀ ਛੱਡਦਾ ਹੈ, ਆਪ ਹੀ ਬਖਸ਼ਦਾ ਹੈ ਤੇ
ਆਪ ਹੀ ਮੋਹਰ ਕਰਦਾ ਹੈ, ਪ੍ਰਭੂ ਆਪ ਅਭੁੱਲ ਹੈ, ਕਦੇ ਭੁੱਲਦਾ ਨਹੀਂ, ਉਸ ਦਾ
ਇਨਸਾਫ ਭੀ ਨਿਰੋਲ ਸੱਚ ਹੈ, ਸਤਿਗੁਰੂ ਦੀ ਰਾਹੀਂ ਜਿਨ੍ਹਾਂ ਨੂੰ ਆਪ ਸਮਝਾ ਦਿੰਦਾ ਹੈ
ਉਹਨਾਂ ਦੇ ਹਿਰਦੇ ਵਿਚੋਂ ਮਾਇਆ ਦੀ ਭਟਕਣਾ ਦੂਰ ਹੋ ਜਾਂਦੀ ਹੈ । ੧੩ ।

ਸਲੋਕ ਮ: ੫॥ ਹਰਿ ਨਾਮੁ ਨ ਸਿਮਰਹਿ ਸਾਧ ਸੰਗਿ ਤੈ ਤਨਿ ਉਡੈ
ਖੇਹ ॥ ਜਿਨਿ ਕੀਤੀ ਤਿਸੈ ਨ ਜਾਣਈ ਨਾਨਕ ਫਿਟੁ ਅਲੂਣੀ ਦੇਹ ॥੧॥
[ਪੰਨਾ ੫੫੩]

ਪਦ ਅਰਥ :- ਤੈ ਤਨਿ-ਉਹਨਾਂ ਦੇ ਸਰੀਰ ਤੇ । ਖੇਹ-ਸੁਆਹ । ਜਿਨਿ-ਜਿਸ
ਪ੍ਰਭੂ ਨੇ । ਅਲੂਣੀ-ਪ੍ਰੇਮ-ਵਿਹੁਣੀ । ਦੇਹ-ਸਰੀਰ ।

ਅਰਥ :- ਜੇ ਮਨੁੱਖ ਸਾਧ ਸੰਗਤਿ ਵਿਚ ਹਰੀ ਦਾ ਨਾਮ ਨਹੀਂ ਸਿਮਰਦੇ, ਉਹਨਾਂ
ਦੇ ਸਰੀਰ ਤੇ ਸੁਆਹ ਪੈਂਦੀ ਹੈ, (ਭਾਵ, ਉਹਨਾਂ ਦੇ ਸਰੀਰ ਨੂੰ ਫਿਟਕਾਰ ਪੈਂਦੀ ਹੈ) ।
ਹੇ ਨਾਨਕ ! ਪ੍ਰੇਮ ਤੋਂ ਸੱਖਣੇ ਉਸ ਸਰੀਰ ਨੂੰ ਧਿੱਕਾਰ ਹੈ, ਜੋ ਉਸ ਪ੍ਰਭੂ ਨੂੰ ਨਹੀਂ ਪਛਾ-
ਣਦਾ ਜਿਸ ਨੇ ਉਸ ਨੂੰ ਬਣਾਇਆ ਹੈ । ੧ ।

ਮ: ੫॥ ਘਟਿ ਵਸਹਿ ਚਰਣਾਰਬੰਦ ਰਸਨਾ ਜਪੈ ਗੁਪਾਲ ॥ ਨਾਨਕ
ਸੋ ਪ੍ਰਭੂ ਸਿਮਰੀਐ ਤਿਸੁ ਦੇਹੀ ਕਉ ਪਾਲਿ ॥ ੧ ॥ [ਪੰਨਾ ੫੫੪]

ਪਦ ਅਰਥ :- ਘਟਿ-ਹਿਰਦੇ ਵਿਚ। ਚਰਣਾਰਬੰਦ-(ਚਰਣ+ਅਰਬੰਦ। ਅਰਬੰਦ-
ਕਉਲ ਫੁੱਲ) ਕਉਲ ਫੁੱਲ ਵਰਗੇ ਪੈਰ । ਰਸਨਾ-ਜੀਭ । ਦੇਹੀ-ਸਰੀਰ ।

ਅਰਥ :- ਹੇ ਨਾਨਕ ! (ਜਿਸ ਮਨੁੱਖ ਦੇ) ਹਿਰਦੇ ਵਿਚ ਪ੍ਰਭੂ ਦੇ ਚਰਨ ਕਮਲ

ਵੱਸਦੇ ਹਨ ਤੇ ਜੀਭ ਹਰੀ ਨੂੰ ਜਪਦੀ ਹੈ, ਅਤੇ ਉਹ ਪ੍ਰਭੂ (ਜਿਸ ਸਰੀਰ ਕਰਕੇ) ਸਿਮ-
ਰਿਆ ਜਾਂਦਾ ਹੈ ਉਸ ਸਰੀਰ ਦੀ ਪਾਲਣਾ ਕਰੇ ।੨।

ਪਉੜੀ ॥ ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ॥
ਆਪੇ ਸੰਜਮਿ ਵਰਤੈ ਸ੍ਰਾਮੀ ਆਪਿ ਜਪਾਇਹਿ ਨਾਮੁ ॥ ਆਪਿ ਦਇਆਲੁ
ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ॥ ਜਿਸ ਨੋ ਗੁਰਮੁਖਿ ਆਪਿ ਬੁਝਾਏ
ਸੋ ਸਦ ਹੀ ਦਰਗਾਹਿ ਪਾਏ ਮਾਨੁ ॥ ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ
ਸਚਾ ਹਰਿ ਜਾਨੁ ॥੧੪॥ [ਪੰਨਾ ੫੫੪]

ਪਦ ਅਰਥ :- ਅਠਸਠਿ—ਅਠਾਹਠ । ਸੰਜਮਿ—ਜੁਗਤੀ ਨਾਲ । ਮਾਨੁ—ਆਦਰ ।
ਹਰਿ ਜਾਨੁ—ਹਰਿ ਜਨੁ, ਪ੍ਰਭੂ ਦਾ ਸੇਵਕ ਭਗਤ । ਸਚਾ—ਪ੍ਰਭੂ (ਦਾ ਰੂਪ) ।

ਅਰਥ :- ਪ੍ਰਭੂ ਆਪ ਹੀ ਅਠਾਹਠ ਤੀਰਥਾਂ ਦਾ ਕਰਨ ਵਾਲਾ ਹੈ, ਆਪ ਹੀ
(ਉਹਨਾਂ ਤੀਰਥਾਂ ਤੇ) ਇਸਨਾਨ ਕਰਦਾ ਹੈ, ਮਾਲਕ ਆਪ ਹੀ ਜੁਗਤੀ ਵਿਚ ਵਰਤਦਾ
ਹੈ ਤੇ ਆਪ ਹੀ ਨਾਮ ਜਪਾਉਂਦਾ ਹੈ, ਭਉ ਦੂਰ ਕਰਨ ਵਾਲਾ ਪ੍ਰਭੂ ਆਪ ਹੀ ਦਇਆਲ
ਹੁੰਦਾ ਹੈ ਤੇ ਆਪ ਹੀ ਸਭ ਤਰ੍ਹਾਂ ਦਾ ਦਾਨ ਕਰਦਾ ਹੈ, ਜਿਸ ਮਨੁੱਖ ਨੂੰ ਸਤਿਗੁਰੂ ਦੀ
ਰਾਹੀਂ ਸਮਝ ਬਖਸ਼ਦਾ ਹੈ, ਉਹ ਸਦਾ ਦਰਗਾਹ ਵਿਚ ਆਦਰ ਪਾਉਂਦਾ ਹੈ । ਜਿਸ
ਦੀ ਲਾਜ ਪ੍ਰਭੂ ਆਪ ਰੱਖਦਾ ਹੈ, ਉਹ ਰੱਬ ਦਾ ਪਿਆਰਾ ਸੇਵਕ ਰੱਬ ਦਾ ਰੂਪ ਹੈ ।੧੪।

ਸਲੋਕ ਮ: ੩ ॥ ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ
ਕਰਮ ਕਮਾਇ ॥ ਸਬਦੈ ਸਿਉ ਦਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ
ਆਇ ॥ ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤ ਬਿਹਾਇ ॥ ਜੇ
ਤਿਸੁ ਭਾਵੈ ਸੋ ਥੀਐ ਕਹਣਾ ਕਿਛੁ ਨ ਜਾਇ ॥੧॥ [ਪੰਨਾ ੫੫੪]

ਪਦ ਅਰਥ :- ਬਿਨੁ ਭੇਦੇ—ਮਿਲਣ ਤੋਂ ਬਿਨਾ । ਤਾਮਸਿ—ਤਮੋਗੁਣੀ ਭਾਵ
ਵਿਚ । ਅਹਿ—ਦਿਨ । ਨਿਸਿ—ਰਾਤ ।

ਅਰਥ :- ਹੇ ਨਾਨਕ! ਗੁਰੂ ਨੂੰ ਮਿਲਣ ਤੋਂ ਬਿਨਾ ਸੰਸਾਰ ਅੰਨ੍ਹਾ ਹੈ ਤੇ ਅੰਨ੍ਹੇ ਹੀ ਕੰਮ
ਕਰਦਾ ਹੈ, ਸਤਿਗੁਰੂ ਦੇ ਸ਼ਬਦ ਨਾਲ ਮਨ ਨਹੀਂ ਜੋੜਦਾ ਜਿਸ ਕਰਕੇ ਹਿਰਦੇ ਵਿਚ ਸੁਖ
ਆ ਵੱਸੇ । ਤਮੋ ਗੁਣ ਵਿਚ ਮਸਤ ਹੋਇਆ ਹੋਇਆ ਸਦਾ ਭਟਕਦਾ ਹੈ ਤੇ ਦਿਨ ਰਾਤ
(ਤਮੋ ਗੁਣ ਵਿਚ) ਸੜਦਿਆਂ (ਉਸ ਦੀ ਉਮਰ) ਗੁੜਬਦੀ ਹੈ ।

(ਇਸ ਬਾਰੇ) ਕੁਝ ਆਖਿਆ ਨਹੀਂ ਜਾ ਸਕਦਾ, ਜੋ ਪ੍ਰਭੂ ਨੂੰ ਚੰਗਾ ਲੱਗਦਾ ਹੈ,
ਸੋਈ ਹੁੰਦਾ ਹੈ ।੧।

ਮ: ੩ ॥ ਸਤਿਗੁਰੁ ਫੁਰਮਾਇਆ ਕਾਰੀ ਏਹ ਕਰੇਹੁ॥ ਗੁਰੁ ਦੁਆਰੇ

ਹੋਇ ਕੈ ਸਾਹਿਬੁ ਸੰਮਾਲੇਹੁ ॥ ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ
ਕਟਿ ਕੈ ਅੰਤਰਿ ਜੋਤਿ ਧਰੇਹੁ ॥ ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ
ਲਾਏਹੁ ॥ ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥ ਨਾਨਕ ਐਥੈ
ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥ [ਪੰਨਾ ੫੫੪]

ਪਦ ਅਰਥ :- ਕਾਰੀ-ਕੰਮ । ਸੰਮਾਲੇਹੁ-ਯਾਦ ਕਰੋ । ਹਜੂਰਿ-ਅੰਗ ਸੰਗ ।
ਛਉੜ-ਪਰਦੇ, ਉਹ ਜਾਲਾ ਜੋ ਅੱਖਾਂ ਅੱਗੇ ਆ ਕੇ ਨਜ਼ਰ ਬੰਦ ਕਰ ਦੇਂਦਾ ਹੈ । ਚਿਤਿ-
ਚਿੱਤ ਵਿਚ । ਸੰਜਮੁ-ਕੀੜੀ । ਕੇਲ-ਆਨੰਦ, ਲਾਡ ।

ਅਰਥ :- ਸਤਿਗੁਰੂ ਨੇ ਹੁਕਮ ਦਿੱਤਾ ਹੈ (ਭਰਮ ਦਾ ਛਉੜ ਕੱਟਣ ਲਈ) ਇਹ
ਕਾਰ (ਭਾਵ, ਇਲਾਜ) ਕਰੋ-ਗੁਰੂ ਦੇ ਦਰ ਤੇ ਜਾ ਕੇ (ਭਾਵ, ਗੁਰੂ ਦੀ ਚਰਨੀਂ ਲੱਗ
ਕੇ) ਮਾਲਕ ਨੂੰ ਯਾਦ ਕਰੋ, ਮਾਲਕ ਸਦਾ ਅੰਗ ਸੰਗ ਹੈ (ਅੱਖਾਂ ਅੱਗੋਂ) ਭਰਮ ਦੇ ਜਾਲੇ
ਨੂੰ ਲਾਹ ਕੇ ਹਿਰਦੇ ਵਿਚ ਉਸ ਦੀ ਜੋਤ ਟਿਕਾਉ ।

ਹਰੀ ਦਾ ਨਾਮ ਅਮਰ ਕਰਨ ਵਾਲਾ ਹੈ-ਇਹ ਦਾਰੂ ਵਰਤੋ, ਸਤਿਗੁਰੂ ਦਾ ਭਾਣਾ
(ਮੰਨਣਾ) ਚਿਤ ਵਿਚ ਰੱਖੋ ਤੇ ਸਚਾ ਪਿਆਰ (ਰੂਪ) ਕੀੜੀ (ਧਾਰਨ ਕਰੋ), ਹੇ ਨਾਨਕ!
(ਇਹ ਦਾਰੂ) ਏਥੇ (ਸੰਸਾਰ ਵਿਚ) ਸੁਖੀ ਰਖੇਗਾ ਤੇ ਅੱਗੇ (ਪਰਲੋਕ ਵਿਚ) ਹਰੀ ਨਾਲ
ਰਲੀਆਂ ਮਾਣੇਗੇ । ੨ ।

ਪਉੜੀ ॥ ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥
ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥ ਆਪੇ ਕਰਤਾ ਆਪੇ
ਭੁਗਤਾ ਆਪੇ ਦੇਇ ਦਿਵਾਏ ॥ ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ
ਸਮਾਏ ॥ ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ
ਨ ਤਮਾਏ ॥੧५॥ [ਪੰਨਾ ੫੫੪]

ਪਦ ਅਰਥ :- ਅਠਾਰਹ ਭਾਰ-(ਪੁਰਾਣਾ ਸ਼ਿਖਾਲ ਕਿ ਜੇ ਹਰੇਕ ਕਿਸਮ ਦੇ ਬੂਟੇ
ਦਾ ਇਕ ਇਕ ਪੱਤ੍ਰ ਲਾਹ ਕੇ ਇਕੱਠਾ ਕਰੀਏ ਤਾਂ ਸਾਰਾ ਤੋਲ ੧੮ ਭਾਰ ਬਣਦਾ ਹੈ ।
ਇਕ ਭਾਰ ਪੰਜ ਮਣ ਕੱਚੇ ਦਾ) ਸਾਰੀ ਬਨਾਸਪਤੀ । ਸਿੰਚੈ-ਪਾਣੀ ਦੇਂਦਾ ਹੈ । ਮੁਹਿ-
ਮੂੰਹ ਵਿਚ । ਤਮਾਏ-ਤਮਾ, ਲਾਲਚ ।

ਅਰਥ :- ਪ੍ਰਭੂ ਆਪ ਹੀ ਬਨਾਸਪਤੀ ਦੇ ਅਠਾਰਾਂ ਭਾਰ ਹੈ (ਭਾਵ, ਸਾਰੀ ਸ੍ਰਿਸ਼ਟੀ
ਦੀ ਬਨਾਸਪਤੀ ਆਪ ਹੀ ਹੈ), ਆਪ ਹੀ ਉਸ ਨੂੰ ਫਲ ਲਾਉਂਦਾ ਹੈ, ਆਪ ਹੀ ਮਾਲੀ
ਹੈ, ਆਪ ਹੀ ਪਾਣੀ ਦੇਂਦਾ ਹੈ ਤੇ ਆਪ ਹੀ (ਫਲ) ਖਾਂਦਾ ਹੈ, ਆਪ ਹੀ ਕਟਨ ਵਾਲਾ
ਹੈ, ਆਪ ਹੀ ਭੋਗਣ ਵਾਲਾ ਹੈ, ਆਪ ਹੀ ਦੇਂਦਾ ਹੈ ਤੇ ਆਪ ਹੀ ਤੇ ਦਿਵਾਉਂਦਾ ਹੈ,

ਮਾਲਕ ਭੀ ਆਪ ਹੈ ਤੇ ਰਾਖਾ ਭੀ ਆਪ ਹੈ, ਆਪ ਹੀ ਸਭ ਥਾਈਂ ਵਿਆਪਕ ਹੈ ।

ਹੇ ਨਾਨਕ ! (ਕੋਈ ਵਿਰਲਾ) ਸੇਵਕ ਉਸ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਹੈ ਜਿਸ ਨੂੰ (ਸਾਰੀ ਸ੍ਰਿਸ਼ਟੀ ਦਾ ਕਰਤਾ ਭੁਗਤਾ ਹੁੰਦਿਆਂ ਭੀ) ਰਤਾ ਮਾਤ੍ਰ ਭੀ ਕੋਈ ਤਮਾ ਨਹੀਂ ਹੈ । ੧੫ ।

ਸਲੋਕ ਮ: ੩ ॥ ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥

ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਬੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥ ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥ ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥ [੫੫੪]

ਪਦ ਅਰਥ :- ਮਾਣਸੁ—ਮਨੁੱਖ । ਆਣਿਆ—ਲਿਆਂਦਾ ਗਿਆ (ਭਾਵ, ਜੰਮਿਆ) । ਆਇ—ਆ ਕੇ (ਭਾਵ, ਜਨਮ ਲੈ ਕੇ) । ਭਰਿਆ—ਲਿਬੜਿਆ ਹੋਇਆ; (ਸ਼ਰਾਬ ਆਦਿਕ ਦੀ ਭੈੜੀ ਵਾਦੀ ਵਿਚ) ਫਸਿਆ ਹੋਇਆ । ਬਰਲੁ—ਝੱਲਪੁਟਾ । ਪੀਚਈ—ਪੀਣਾ ਚਾਹੀਦਾ । ਜੇ ਕਾ—ਜਿਥੋਂ ਤਕ । ਪਾਰਿ ਵਸਾਇ—ਵੱਸ ਚੱਲੇ ।

ਅਰਥ :- ਜੇ ਮਨੁੱਖ (ਵਿਕਾਰਾਂ ਨਾਲ) ਲਿਬੜਿਆ ਹੋਇਆ (ਏਥੇ ਜਗਤ ਵਿਚ) ਲਿਆਂਦਾ ਗਿਆ, ਉਹ ਏਥੇ ਆ ਕੇ (ਹੋਰ ਵਿਕਾਰਾਂ ਵਿਚ ਹੀ) ਲਿੱਬੜਦਾ ਹੈ (ਤੇ ਸ਼ਰਾਬ ਆਦਿਕ ਕੁਕਰਮ ਵਿਚ ਪੈਂਦਾ ਹੈ), ਪਰ ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵਲੋਂ ਧੱਕੇ ਪੈ ਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ ।

ਹੇ ਨਾਨਕ ! ਪ੍ਰਭੂ ਦੀ ਮੋਹਰ ਦੀ ਨਜ਼ਰ ਨਾਲ 'ਨਾਮ'-ਰੂਪ ਨਸ਼ਾ (ਉਸ ਮਨੁੱਖ ਨੂੰ) ਮਿਲਦਾ ਹੈ, ਜਿਸ ਨੂੰ ਗੁਰੂ ਆ ਕੇ ਮਿਲ ਪਏ, ਉਹ ਮਨੁੱਖ ਸਦਾ ਮਾਲਕ ਦੇ (ਨਾਮ ਦੇ) ਰੰਗ ਵਿਚ ਰਹਿੰਦਾ ਹੈ ਤੇ ਦਰਗਾਹ ਵਿਚ ਉਸ ਨੂੰ ਥਾਂ (ਭਾਵ, ਇੱਜ਼ਤ) ਮਿਲਦੀ ਹੈ । ੧ ।

ਮ: ੩ ॥ ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥ ਜਾ ਤਿਨ੍ਹਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥ ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥ ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨਾ ਹੋਇ ॥੨॥ [ਪੰਨਾ ੫੫੪]

ਪਦ ਅਰਥ :- ਤਿਨ੍ਹਿ—ਉਸ ਪ੍ਰਭੂ ਨੇ । ਸਵਿ ਰਹਿਆ—ਸੁੱਤਾ ਰਹਿੰਦਾ ਹੈ ।

ਸੁਪਿ—ਸਮਝ, ਸੁਝ ।

ਅਰਥ :—ਜਦੋਂ ਇਸ ਸੰਸਾਰ ਨੂੰ (ਭਾਵ, ਸੰਸਾਰੀ ਜੀਵਾਂ ਨੂੰ) ਸਮਝ ਪੈਂਦੀ ਹੈ ਤਦੋਂ ਇਹ ਜੀਉਂਦਾ ਹੀ ਮਰਦਾ ਹੈ (ਭਾਵ, ਮਾਇਆ ਵਿਚ ਵਿਚਰਦਾ ਹੋਇਆ ਹੀ ਮਾਇਆ ਵਲੋਂ ਉਪਰਾਮ ਰਹਿੰਦਾ ਹੈ); (ਪਰ) ਸੁਝ ਤਦੋਂ ਹੁੰਦੀ ਹੈ ਜਦੋਂ ਪ੍ਰਭੂ ਆਪ ਜਗਾਉਂਦਾ ਹੈ, ਜਦ ਤਾਂਈ ਉਸ ਨੇ (ਮਾਇਆ ਵਿਚ) ਸਵਾਲਿਆ ਹੋਇਆ ਹੈ, ਤਦ ਤਾਂਈ ਸੁੱਤਾ ਰਹਿੰਦਾ ਹੈ ।

ਹੇ ਨਾਨਕ ! ਜੇ ਪ੍ਰਭੂ ਆਪਣੀ ਮੋਹਰ ਦੀ ਨਜ਼ਰ ਕਰੇ, ਤਾਂ ਉਹ ਆਪ (ਸੰਸਾਰ ਨੂੰ) ਸਤਿਗੁਰੂ ਮੋਲਦਾ ਹੈ, ਤੇ ਸਤਿਗੁਰੂ ਦੀ ਕਿਰਪਾ ਨਾਲ (ਸੰਸਾਰ) ਜੀਉਂਦਾ ਹੋਇਆ ਹੀ ਮਰਦਾ ਹੈ, ਫੇਰ ਮੁੜ ਕੇ ਮਰਨਾ ਨਹੀਂ ਹੁੰਦਾ (ਭਾਵ, ਜਨਮ ਮਰਨ ਤੋਂ ਬਚ ਜਾਂਦਾ ਹੈ) । ੨ ।

ਪਉੜੀ ॥ ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੇ ਪਰਵਾਹ ਨਾਹੀ
ਕਿਸੈ ਕੇਰੀ ॥ ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ, ਸਭ ਮੁਹਤਾਜੀ ਕਵੈ
ਤੇਰੀ ॥ ਜਿ ਤੁਧ ਨੇ ਸਾਲਾਹੇ ਸੁ ਸਭੁ ਕਿਛੁ ਪਾਵੈ, ਜਿਸ ਨੇ ਕਿਰਪਾ
ਨਿਰੰਜਨ ਕੇਰੀ ॥ ਸੋਈ ਸਾਹੁ ਸਚਾ ਵਣਜਾਰਾ ਜਿਨਿ ਵਖਰੁ ਲਦਿਆ ਹਰਿ
ਨਾਮੁ ਧਨੁ ਤੇਰੀ ॥ ਸਭਿ ਤਿਸੈ ਨੇ ਸਾਲਾਹਿਹੁ ਸੰਤਹੁ, ਜਿਨਿ ਦੂਜੇ ਭਾਵ
ਕੀ ਮਾਰਿ ਵਿਡਾਰੀ ਢੇਰੀ ॥੧੬॥ [ਪੰਨਾ ੫੫੪]

ਅਰਥ :—ਉਸ ਪ੍ਰਭੂ ਨੂੰ ਕਿਸੇ ਦੀ ਕਾਣ ਨਹੀਂ ਕਿਉਂਕਿ ਸਭ ਕੁਝ ਹੁੰਦਾ ਹੀ ਉਸ ਦਾ ਕੀਤਾ ਹੋਇਆ ਹੈ ; (ਸਗੋਂ), ਹੇ ਹਰੀ ! ਸਾਰੀ ਸ੍ਰਿਸ਼ਟੀ ਤੇਰੀ ਮੁਬਾਜੀ ਕੱਢਦੀ ਹੈ (ਕਿਉਂਕਿ) ਹਰੇਕ ਜੀਵ ਤੇਰਾ ਦਿੱਤਾ ਖਾਂਦਾ ਹੈ ।

ਹੇ ਪ੍ਰਭੂ ! ਜੇ ਮਨੁੱਖ ਤੇਰੀ ਸਿਫਤਿ ਸਾਲਾਹ ਕਰਦਾ ਹੈ, ਉਸ ਨੂੰ ਸਭ ਕੁਝ ਪ੍ਰਾਪਤ ਹੁੰਦਾ ਹੈ, ਕਿਉਂਕਿ ਉਸ ਤੇ ਮਾਇਆ-ਰਹਿਤ ਪ੍ਰਭੂ ਦੀ ਕਿਰਪਾ ਹੁੰਦੀ ਹੈ, ਹੇ ਹਰੀ ! ਜਿਸ ਨੇ ਤੇਰਾ ਨਾਮ (ਗੁਪ) ਧਨ ਵੱਖਰ ਲਦਿਆ ਹੈ ਉਹੀ ਸਾਹੁਕਾਰ ਹੈ ਤੇ ਸੱਚਾ ਵਣਜਾਰਾ ਹੈ ।

ਹੇ ਸੰਤ ਜਨੋ ! ਜਿਸ ਪ੍ਰਭੂ ਨੇ ਮਾਇਆ ਦੇ ਮੋਹ ਦਾ ਟਿੱਬਾ (ਮਨ ਵਿਚੋਂ) ਢਾਹ ਕੇ ਕੱਢ ਦਿੱਤਾ ਹੈ, ਤੁਸੀਂ ਸਾਰੇ ਉਸੇ ਦੀ ਸਿਫਤਿ ਸਾਲਾਹ ਕਰੋ । ੧੬ ।

ਸਲੋਕ॥ਕਬੀਰਾ ਮਰਤਾ ਮਰਤਾ ਜਗੁ ਮੁਆ: ਮਹਿ ਭਿ ਨ ਜਾਨੈ ਕੋਇ॥
ਐਸੀ ਮਰਨੀ ਜੋ ਮਰੈ ਬਹੁਰਿ ਨ ਮਰਨਾ ਹੋਇ॥॥[੫੫੫]

ਨੋਟ ! ਕਬੀਰ ਜੀ ਦੇ ਸਲੋਕਾਂ ਵਿਚ ਵੇਖੋ ਸਲੋਕ ਨੰ: ੨੬ ॥

ਅਰਥ :-ਹੇ ਕਬੀਰ ! ਮਰਦਾ ਮਰਦਾ (ਉਂਵ ਤਾਂ) ਸਾਰਾ ਸੰਸਾਰ ਮਰ ਰਿਹਾ ਹੈ, ਪਰ ਕਿਸੇ ਨੇ ਵੀ (ਸੱਚੇ) ਮਰਨ ਦੀ ਜਾਚ ਨਹੀਂ ਸਿੱਖੀ; ਜੇ ਮਨੁੱਖ ਇਸ ਤਰ੍ਹਾਂ ਦੀ ਸੱਚੀ ਮੌਤ ਮਰਦਾ ਹੈ, ਉਸ ਨੂੰ ਫਿਰ ਮਰਨਾ ਨਹੀਂ ਪੈਂਦਾ ।੧।

ਮ: ੩ ॥ ਕਿਆ ਜਾਣਾ ਕਿਵ ਮਰਹਗੇ ਕੈਸਾ ਮਰਣਾ ਹੋਇ ॥ ਜੋਕਰਿ ਸਾਹਿਬੁ ਮਨਹੁ ਨ ਵੀਸਰੈ ਤਾ ਸਹਿਲਾ ਮਰਣਾ ਹੋਇ ॥ ਮਰਣੈ ਤੇ ਜਗਤੁ ਡਰੈ ਜੀਵਿਆ ਲੋੜੈ ਸਭੁ ਕੋਇ ॥ ਗੁਰ ਪਰਸਾਦੀ ਜੀਵਤੁ ਮਰੈ ਹੁਕਮੈ ਬੁਝੈ ਸੋਇ ॥ ਨਾਨਕ ਐਸੀ ਮਰਨੀ ਜੋ ਮਰੈ ਤਾ ਸਦ ਜੀਵਣੁ ਹੋਇ ॥ ੨ ॥

[ਪੰਨਾ ੫੫੫]

ਅਰਥ :-ਮੈਨੂੰ ਤਾਂ ਇਹ ਪਤਾ ਨਹੀਂ ਕਿ (ਸੱਚਾ) ਮਰਨਾ ਕੀਹ ਹੁੰਦਾ ਹੈ ਤੇ ਸਾਨੂੰ ਕਿਵੇਂ ਮਰਨਾ ਚਾਹੀਦਾ ਹੈ, ਜੇ ਮਾਲਕ ਮਨੋਂ ਵਿਸਾਰੇ ਨਾਹ, ਤਾਂ ਸੁਖਲਾ ਮਰਨਾ ਹੁੰਦਾ ਹੈ (ਭਾਵ, ਮਨੁੱਖ ਸੌਖਾ ਹੀ ਮਾਇਆ ਦੇ ਪ੍ਰਭਾਵ ਤੋਂ ਬਚ ਜਾਂਦਾ ਹੈ) ।

ਮਰਨ ਤੋਂ ਸਾਰਾ ਸੰਸਾਰ ਡਰਦਾ ਹੈ, ਹਰ ਕੋਈ ਜੀਉਣਾ ਚਾਹੁੰਦਾ ਹੈ, ਗੁਰੂ ਦੀ ਕਿਰਪਾ ਨਾਲ ਜੇ ਮਨੁੱਖ ਜੀਉਂਦਾ ਹੀ ਮਰਦਾ ਹੈ, ਉਹ ਹਰੀ ਦੀ ਰਜ਼ਾ ਨੂੰ ਸਮਝਦਾ ਹੈ, ਹੇ ਨਾਨਕ ! ਇਸ ਤਰ੍ਹਾਂ ਦੀ ਮੌਤ ਜੋ ਮਰਦਾ ਹੈ, (ਭਾਵ, ਜੇ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਤੁਰਦਾ ਹੈ) ਉਹ ਨੂੰ ਅਟੱਲ ਜੀਵਨ ਮਿਲ ਜਾਂਦਾ ਹੈ ।੨।

ਪਉੜੀ ॥ ਜਾ ਆਪਿ ਕ੍ਰਿਪਾਲੁ ਹੋਵੈ ਹਰਿ ਸੁਆਮੀ ਤਾ ਆਪਣਾ ਨਾਉ ਹਰਿ ਆਪਿ ਜਪਾਵੈ ॥ ਆਪੇ ਸਤਿਗੁਰੁ ਮੇਲਿ ਸੁਖੁ ਦੇਵੈ ਆਪਣਾ ਸੇਵਕੁ ਆਪਿ ਹਰਿ ਭਾਵੈ ॥ ਆਪਣਿਆ ਸੇਵਕਾ ਕੀ ਆਪਿ ਪੈਜ ਰਖੈ ਆਪਣਿਆ ਭਗਤਾ ਕੀ ਪੈਰੀ ਪਾਵੈ ॥ ਧਰਮਰਾਇ ਹੈ ਹਰਿ ਕਾ ਕੀਆ ਹਰਿ ਜਨ ਸੇਵਕ ਨੇੜਿ ਨ ਆਵੈ ॥ ਜੋ ਹਰਿ ਕਾ ਪਿਆਰਾ ਸੋ ਸਭਨਾ ਕਾ ਪਿਆਰਾ ਹੋਰ ਕੇਤੀ ਝਖਿ ਝਖਿ ਆਵੈ ਜਾਵੈ ॥ ੧੭ ॥ [ਪੰਨਾ ੫੫੫]

ਅਰਥ :-ਜਦੋਂ ਹਰੀ ਸੁਆਮੀ ਆਪ ਮੇਹਰਬਾਨ ਹੁੰਦਾ ਹੈ ਤਾਂ ਆਪਣਾ ਨਾਮ (ਜੀਵਾਂ ਪਾਸੋਂ) ਆਪ ਜਪਾਉਂਦਾ ਹੈ; ਆਪਣਾ ਸੇਵਕ ਹਰੀ ਨੂੰ ਪਿਆਰਾ ਲੱਗਦਾ ਹੈ, ਉਸ ਨੂੰ ਆਪ ਹੀ ਸਤਿਗੁਰੂ ਮਿਲ ਕੇ ਸੁਖ ਬਖਸ਼ਦਾ ਹੈ । ਪ੍ਰਭੂ ਆਪਣੇ ਸੇਵਕਾਂ ਦੀ ਆਪ ਲਾਜ ਰੱਖਦਾ ਹੈ, (ਸੰਸਾਰ ਨੂੰ) ਆਪਣੇ ਭਗਤਾਂ ਦੀ ਚਰਨੀਂ ਲਿਆ ਪਾਂਦਾ ਹੈ, (ਹੋਰ ਤਾਂ ਹੋਰ) ਧਰਮ ਰਾਜ ਭੀ ਜੋ ਪ੍ਰਭੂ ਦਾ ਹੀ ਬਣਾਇਆ ਹੋਇਆ ਹੈ, ਪ੍ਰਭੂ ਦੇ ਸੇਵਕ ਦੇ ਨੇੜੇ ਨਹੀਂ ਆਉਂਦਾ ।

(ਮੁੱਕਦੀ ਗੱਲ ਇਹ, ਹੈ ਕਿ) ਜੇ ਮਨੁੱਖ ਪ੍ਰਭੂ ਦਾ ਪਿਆਰਾ ਹੈ ਉਹ ਸਭ ਦਾ ਪਿਆਰਾ ਹੈ (ਭਾਵ, ਉਸ ਨੂੰ ਸਭ ਲੋਕ ਪਿਆਰ ਕਰਦੇ ਹਨ); (ਤੇ ਬਾਕੀ) ਹੋਰ ਬਥੇਰੀ

ਸ੍ਰਿਸਟੀ ਖਪ ਖਪ ਕੇ ਜੰਮਦੀ ਮਰਦੀ ਹੈ ।੧੭।

ਸਲੋਕੁ ਮ: ੩ ॥ ਰਾਮੁ ਰਾਮੁ ਕਰਤਾ ਸਭੁ ਜਗੁ ਫਿਰੈ, ਰਾਮੁ ਨ
ਪਾਇਆ ਜਾਇ ॥ ਅਗਮੁ ਅਗੋਚਰੁ ਅਤਿ ਵਡਾ ਅਤੁਲੁ ਨ ਤੁਲਿਆ ਜਾਇ॥
ਕੀਮਤਿ ਕਿਨੈ ਨ ਪਾਈਆ ਚਿਤੈ ਨ ਲਇਆ ਜਾਇ ॥ ਗੁਰ ਕੈ ਸਬਦਿ
ਭੇਦਿਆ ਇਨ ਬਿਧਿ ਵਸਿਆ ਮਨਿ ਆਇ ॥ ਨਾਨਕ ਆਪਿ ਅਮੋਉ ਹੈ
ਗੁਰ ਕਿਰਪਾ ਤੇ ਰਹਿਆ ਸਮਾਇ ॥ ਆਪੇ ਮਿਲਿਆ ਮਿਲਿ ਰਹਿਆ ਆਪੇ
ਮਿਲਿਆ ਆਇ ॥ ੧ ॥ [ਪੰਨਾ ਪਪਪ]

ਪਦ ਅਰਥ :- ਅਗੋਚਰੁ-ਅ+ਗੋ+ਚਰ; ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ।
ਅਤੁਲੁ-ਅੰਦਾਜ਼ੇ ਤੋਂ ਬਾਹਰ । ਕਿਤੈ-ਕਿਸੇ ਥਾਂ ਤੋਂ । ਭੇਦਿਆ-ਵਿੰਨੁਆ ।
ਇਨਬਿਧਿ-ਇਸ ਤਰ੍ਹਾਂ । ਅਮੋਉ-ਜੋ ਮਿਣਿਆ ਨਾਹ ਜਾ ਸਕੇ । ਆਪੇ-ਆਪ ਹੀ ।

ਅਰਥ :- ਸਾਰਾ ਸੰਸਾਰ (ਮੂੰਹੋਂ) 'ਰਾਮ, ਰਾਮ' ਆਖਦਾ ਫਿਰਦਾ ਹੈ ਪਰ ਇਸ
ਤਰ੍ਹਾਂ 'ਰਾਮ' ਲੱਭਿਆ ਨਹੀਂ ਜਾਂਦਾ; ਕਿਉਂਕਿ ਉਹ ਅਪਹੁੰਚ ਹੈ ਇੰਦ੍ਰਿਆਂ ਦੀ ਪਹੁੰਚ
ਤੋਂ ਪਰੇ ਹੈ, ਬੜਾ ਵੱਡਾ ਹੈ ਅਤੁੱਲ ਹੈ ਤੇ ਤੋਲਿਆ ਨਹੀਂ ਜਾ ਸਕਦਾ, ਕਿਸੇ ਉਸ ਦੀ
ਕੀਮਤਿ ਨਹੀਂ ਪਾਈ (ਭਾਵ, ਉਸਦੀ ਪ੍ਰਾਪਤੀ ਦਾ ਮੁੱਲ ਕਿਸੇ ਨੂੰ ਪਤਾ ਨਹੀਂ) ਤੇ ਕਿਸੇ
ਥਾਂ ਤੋਂ (ਮੁੱਲ ਦੇ ਕੇ) ਲਿਆ ਭੀ ਨਹੀਂ ਜਾਂਦਾ ।

(ਪਰ ਹਾਂ, ਇੱਕ ਤਰੀਕਾ ਹੈ) ਜੇ ਗੁਰੂ ਦੇ ਸਬਦ ਨਾਲ (ਮਨ) ਵਿੰਨੁਆ ਜਾਏ
ਤਾਂ ਇਸ ਤਰ੍ਹਾਂ ਪ੍ਰਭੂ ਮਨ ਵਿਚ ਆ ਵੱਸਦਾ ਹੈ । ਹੇ ਨਾਨਕ ! ਪ੍ਰਭੂ ਆਪ ਤਾਂ ਮਿਣਤੀ ਤੋਂ
ਪਰੇ ਹੈ, ਪਰ ਸਤਿਗੁਰੂ ਦੀ ਕਿਰਪਾ ਨਾਲ (ਇਹ ਪਤਾ ਮਿਲ ਜਾਂਦਾ ਹੈ ਕਿ ਉਹ ਸਾਰੀ
ਸ੍ਰਿਸਟੀ ਵਿਚ) ਵਿਆਪਕ ਹੈ; ਪ੍ਰਭੂ ਆਪ ਹੀ ਹਰ ਥਾਂ ਮਿਲਿਆ ਹੋਇਆ ਹੈ ਤੇ (ਜੀਵ ਦੇ
ਹਿਰਦੇ ਵਿਚ) ਆਪ ਹੀ ਆ ਕੇ ਪਰਗਟ ਹੁੰਦਾ ਹੈ ।੧।

ਮ: ੩॥ ਏ ਮਨ ਇਹੁ ਧਨੁ ਨਾਮੁ ਹੈ ਜਿਤੁ ਸਦਾ ਸਦਾ ਸੁਖੁ ਹੋਇ॥ ਤੋਟਾ
ਮੂਲਿ ਨ ਆਵਈ, ਲਾਹਾ ਸਦ ਹੀ ਹੋਇ ॥ ਖਾਧੈ ਖਰਚਿਐ ਤੋਟਿ ਨ ਆਵਈ
ਸਦਾ ਸਦਾ ਓਹੁ ਦੇਇ ॥ ਸਹਸਾ ਮੂਲਿ ਨ ਹੋਵਈ ਹਾਣਤ ਕਦੇ ਨ ਹੋਇ ॥
ਨਾਨਕ ਗੁਰਮੁਖਿ ਪਾਈਐ ਜਾ ਕਉ ਨਦਰਿ ਕਰੇਇ ॥ ੨ ॥ [ਪੰਨਾ ਪਪਪ]

ਪਦ ਅਰਥ :- ਜਿਤੁ-ਜਿਸ ਨਾਲ । ਤੋਟਿ-ਘਾਟਾ । ਸਹਸਾ-ਤੋੜਲਾ । ਹਾਣਤ-
ਸਰਮਿੰਦਗੀ ।

ਅਰਥ :- ਹੇ ਮਨ ! ਜਿਸ ਧਨ ਨਾਲ ਸਦਾ ਹੀ ਸੁਖ ਹੁੰਦਾ ਹੈ ਉਹ ਧਨ 'ਨਾਮ'
ਹੈ, ਏਸ ਧਨ ਨੂੰ ਘਾਟਾ ਉੱਕਾ ਹੀ ਨਹੀਂ, ਸਦਾ ਲਾਭ ਹੀ ਲਾਭ ਹੈ, ਖਾਣ ਨਾਲ ਤੇ
ਖਰਚਣ ਨਾਲ ਭੀ ਘਾਟ ਨਹੀਂ ਪੈਂਦੀ, (ਕਿਉਂਕਿ) ਉਹ ਪ੍ਰਭੂ ਸਦਾ ਹੀ (ਇਹ ਧਨ)

ਦੇਈ ਜਾਂਦਾ ਹੈ । (ਏਥੇ) ਕਦੇ (ਇਸ ਧਨ ਸੰਬੰਧੀ) ਕੋਈ ਚਿੰਤਾ ਨਹੀਂ ਹੁੰਦੀ ਤੇ (ਅੱਗੇ ਦਰਗਾਹ ਵਿਚ) ਸ਼ਰਮਿੰਦਗੀ ਨਹੀਂ ਉਠਾਣੀ ਪੈਂਦੀ ।

(ਪਰ) ਹੇ ਨਾਨਕ ! ਜਿਸ ਮਨੁੱਖ ਉਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਸ ਨੂੰ ਸਤਿਗੁਰੂ ਦੇ ਸਨਮੁਖ ਹੋਇਆਂ ਹੀ (ਇਹ ਧਨ) ਲੱਭਦਾ ਹੈ ।

ਪਉੜੀ ॥ ਆਪੇ ਸਭ ਘਟ ਅੰਦਰੇ ਆਪੇ ਹੀ ਬਾਹਰਿ॥ ਆਪੇ ਗੁਪਤੁ ਵਰਤਦਾ ਆਪੇ ਹੀ ਜਾਹਰਿ ॥ ਜੁਗ ਛਤੀਹ ਗੁਬਾਰੁ ਕਰਿ ਵਰਤਿਆ ਸੁੰਨਾਹਰਿ ॥ ਓਥੈ ਵੇਦ ਪੁਰਾਨ ਨ ਸਾਸਤਾ, ਆਪੇ ਹਰਿ ਨਰਹਰਿ ॥ ਬੈਠਾ ਤਾੜੀ ਲਾਇ ਆਪਿ ਸਭਦੂ ਹੀ ਬਾਹਰਿ॥ ਆਪਣੀ ਮਿਤਿ ਆਪਿ ਜਾਣਦਾ ਆਪੇ ਹੀ ਗਉਹਰੁ ॥ ੧੮ ॥ [ਪੰਨਾ ੫੫੫]

ਪਦ ਅਰਥ:—ਘਟ—ਸਰੀਰ। ਗੁਪਤੁ—ਲੁਕਿਆ ਹੋਇਆ । ਵਰਤਦਾ—ਮੌਜੂਦ ਹੈ । ਜਾਹਰਿ—ਪ੍ਰਤੱਖ ਸਾਹਮਣੇ । ਜੁਗ ਖਤੀਰ—੩੬ ਜੁਗ, ਬੇਅੰਤ ਸਮਾ । ਸੁੰਨਾਹਰਿ—ਅਫੁਰ ਅਵਸਥਾ ਵਿਚ । ਨਰਹਰਿ—ਮਨੁੱਖਾਂ ਦਾ ਮਾਲਕ । ਮਿਤੀ—ਮਾਪ, ਅੰਦਾਜ਼ਾ । ਆਪਣੀ ਮਿਤੀ—ਆਪਣੇ ਆਪ ਦਾ ਮਾਪ । ਗਉਹਰੁ—ਭੁੰਘਾ ਸਮੁੰਦਰ ।

ਅਰਥ :—ਪ੍ਰਭੂ ਆਪ ਹੀ ਸਾਰੇ ਸਰੀਰਾਂ ਦੇ ਵਿੱਚ ਹੈ ਤੇ ਆਪ ਹੀ ਸਭ ਤੋਂ ਵੱਖਰਾ ਹੈ, ਆਪ ਹੀ (ਸਭ ਵਿਚ) ਲੁਕਿਆ ਹੋਇਆ ਹੈ ਤੇ ਆਪ ਹੀ ਪ੍ਰਤੱਖ (ਦਿੱਸ ਰਿਹਾ ਹੈ)।

ਪ੍ਰਭੂ ਆਪ ਹੀ ਕਈ ਜੁਗ ਘੁੱਪ ਹਨੇਰਾ ਕਰ ਕੇ ਸੁੰਨ(ਅਫੁਰ) ਹਾਲਤ ਵਿਚ ਵਰਤਦਾ ਹੈ; ਉਸ ਸੁੰਨ ਅਵਸਥਾ ਵੇਲੇ ਜੀਵਾਂ ਦਾ ਮਾਲਕ ਪ੍ਰਭੂ ਆਪ ਹੀ ਆਪ ਹੁੰਦਾ ਹੈ; ਵੇਦ ਪੁਰਾਨ ਸ਼ਾਸਤ੍ਰ ਆਦਿਕ ਕੋਈ ਭੀ ਧਰਮ ਪੁਸਤਕ ਤਦੋਂ ਨਹੀਂ ਹੁੰਦੀ । (ਜੀਵਾਂ ਨੂੰ ਰਚ ਕੇ) ਸਭ ਤੋਂ ਵੱਖਰਾ ਭੀ ਪ੍ਰਭੂ ਸਮਾਧੀ ਲਾ ਕੇ ਬੈਠਾ ਹੋਇਆ ਹੈ (ਭਾਵ, ਮਾਇਆ ਦੀ ਰਚਨਾ ਰਚ ਕੇ ਭੀ ਇਸ ਮਾਇਆ ਦੇ ਪ੍ਰਭਾਵ ਤੋਂ ਆਪ ਵੱਖਰਾ ਨਿਰਲੇਪ ਹੈ) ।

ਪ੍ਰਭੂ ਆਪ ਹੀ(ਮਾਨੋ) ਭੁੰਘਾ ਸਮੁੰਦਰ ਹੈ, ਉਹ ਕਿਤਨਾ ਵੱਡਾ ਹੈ—ਇਹ ਗੱਲ ਉਹ ਆਪ ਹੀ ਜਾਣਦਾ ਹੈ । ੧੮ ।

ਸਲੋਕ ਮ: ੩ ॥ ਹਉਮੈ ਵਿਚਿ ਜਗਤੁ ਮੁਆ ਮਰਦੇ ਮਰਦਾ ਜਾਇ ॥ ਜਿਚਰੁ ਵਿਚਿ ਦੰਮੁ ਹੈ ਤਿਚਰੁ ਨ ਚੇਤਈ ਕਿ ਕਰੇਗੁ ਅਗੈ ਜਾਇ॥ ਗਿਆਨੀ ਹੋਇ ਸੁ ਚੇਤੰਨੁ ਹੋਇ ਅਗਿਆਨੀ ਅੰਧੁ ਕਮਾਇ ॥ ਨਾਨਕ ਏਥੈ ਕਮਾਵੈ ਸੋ ਮਿਲੈ ਅਗੈ ਪਾਏ ਜਾਇ ॥ ੧ ॥ [੫੫੫]

ਪਦ ਅਰਥ :—ਕਰੇਗੁ—ਕਰੇਗਾ। ਗਿਆਨੀ—ਸਮਝਦਾਰ । ਅਗਿਆਨੀ—ਮੂਰਖ । ਅੰਧੁ—ਅੰਨ੍ਹਿਆਂ ਵਾਲਾ ਕੰਮ ।

ਅਰਥ :-ਸੰਸਾਰ ਹਉਮੈ ਵਿਚ ਮੁਇਆ ਪਿਆ ਹੈ, ਨਿੱਤ (ਹਿਠਾਂ ਹਿਠਾਂ) ਪਿਆ ਗਰਕਦਾ ਹੀ ਹੈ; ਜਦ ਤਾਂਈ ਸਰੀਰ ਵਿਚ ਦਮ ਹੈ, ਪ੍ਰਭੂ ਨੂੰ ਯਾਦ ਨਹੀਂ ਕਰਦਾ; (ਸੰਸਾਰੀ ਜੀਵ ਹਉਮੈ ਵਿਚ ਰਹਿ ਕੇ ਕਦੇ ਨਹੀਂ ਸੋਚਦਾ ਕਿ) ਅਗਾਂਹ ਦਰਗਾਹ ਵਿਚ ਜਾ ਕੇ ਕੀਹ ਹਾਲ ਹੋਵੇਗਾ ।

ਜੋ ਮਨੁੱਖ ਗਿਆਨਵਾਨ ਹੁੰਦਾ ਹੈ, ਉਹ ਸੁਚੇਤ ਰਹਿੰਦਾ ਹੈ ਤੇ ਅਗਿਆਨੀ ਮਨੁੱਖ ਅਗਿਆਨਤਾ ਦਾ ਕੰਮ ਹੀ ਕਰਦਾ ਹੈ; ਹੇ ਨਾਨਕ ! ਮਨੁੱਖਾ ਜਨਮ ਵਿਚ ਜੋ ਕੁਝ ਮਨੁੱਖ ਕਮਾਈ ਕਰਦਾ ਹੈ, ਉਹੋ ਮਿਲਦੀ ਹੈ, ਪਰਲੋਕ ਵਿਚ ਭੀ ਜਾ ਕੇ ਓਹੋ ਮਿਲਦੀ ਹੈ । ੧ ।

ਮ: ੩ ॥ ਧੁਰਿ ਖਸਮੈ ਕਾ ਹੁਕਮੁ ਪਇਆ ਵਿਣੁ ਸਤਿਗੁਰ ਚੇਤਿਆ ਨ ਜਾਇ ॥ ਸਤਿਗੁਰਿ ਮਿਲਿਐ ਅੰਤਰਿ ਰਵਿ ਰਹਿਆ ਸਦਾ ਰਹਿਆ ਲਿਵ ਲਾਇ ॥ ਦਮਿ ਦਮਿ ਸਦਾ ਸਮਾਲਦਾ ਦੰਮੁ ਨ ਬਿਰਥਾ ਜਾਇ ॥ ਜਨਮ ਮਰਨ ਕਾ ਭਉ ਗਇਆ ਜੀਵਨ ਪਦਵੀ ਪਾਇ ॥ ਨਾਨਕ ਇਹੁ ਮਰਤਬਾ ਤਿਸ ਨੋ ਦੇਇ ਜਿਸ ਨੋ ਕਿਰਪਾ ਕਰੇ ਰਜਾਇ ॥੨॥ [੫੫੬]

ਪਦ ਅਰਥ :-ਦੰਮੁ-ਸੁਆਸ । ਬਿਰਥਾ-ਖਾਲੀ । ਪਦਵੀ-ਦਰਜਾ, ਮਰਤਬਾ ।

ਅਰਥ :-ਧੁਰੋਂ ਹੀ ਪ੍ਰਭੂ ਦਾ ਹੁਕਮ ਚਲਿਆ ਆਉਂਦਾ ਹੈ ਕਿ ਸਤਿਗੁਰੂ ਤੋਂ ਬਿਨਾ ਪ੍ਰਭੂ ਸਿਮਰਿਆ ਨਹੀਂ ਜਾ ਸਕਦਾ; ਸਤਿਗੁਰੂ ਦੇ ਮਿਲਿਆਂ ਪ੍ਰਭੂ ਮਨੁੱਖ ਦੇ ਹਿਰਦੇ ਵਿਚ ਵੱਸ ਪੈਂਦਾ ਹੈ ਤੇ ਮਨੁੱਖ ਸਦਾ ਉਸ ਵਿਚ ਬਿਰਤੀ ਜੋੜੀ ਰੱਖਦਾ ਹੈ; ਸੁਆਸ ਸੁਆਸ ਉਸ ਨੂੰ ਚੇਤਦਾ ਹੈ, ਇੱਕ ਭੀ ਸੁਆਸ ਖਾਲੀ ਨਹੀਂ ਜਾਂਦਾ; (ਇਸ ਤਰ੍ਹਾਂ ਉਸ ਦਾ) ਜੰਮਣ ਮਰਨ ਦਾ ਡਰ ਮੁੱਕ ਜਾਂਦਾ ਹੈ ਤੇ ਉਸ ਨੂੰ (ਅਸਲ ਮਨੁੱਖਾ) ਜੀਵਨ ਦਾ ਮਰਤਬਾ ਮਿਲ ਜਾਂਦਾ ਹੈ ।

ਹੇ ਨਾਨਕ ! ਪ੍ਰਭੂ ਇਹ ਦਰਜਾ (ਭਾਵ, ਜੀਵਨ-ਪਦਵੀ) ਉਸ ਮਨੁੱਖ ਨੂੰ ਦੇਂਦਾ ਹੈ ਜਿਸ ਤੇ ਆਪਣੀ ਰਜ਼ਾ ਵਿਚ ਮੋਹਰ ਕਰਦਾ ਹੈ । ੨ ।

ਪਉੜੀ ॥ ਆਪੇ ਦਾਨਾਂ ਬੀਨਿਆ ਆਪੇ ਪਰਧਾਨਾਂ ॥ ਆਪੇ ਰੂਪ ਦਿਖਾਲਦਾ ਆਪੇ ਲਾਇ ਧਿਆਨਾਂ ॥ ਆਪੇ ਮੋਨੀ ਵਰਤਦਾ ਆਪੇ ਕਥੈ ਗਿਆਨਾਂ ॥ ਕਉੜਾ ਕਿਸੈ ਨ ਲਗਈ ਸਭਨਾ ਹੀ ਭਾਨਾ ॥ ਉਸਤਤਿ ਬਰਨਿ ਨ ਸਕੀਐ ਸਦ ਸਦ ਕੁਰਬਾਨਾ ॥ ੧੯ ॥ [ਪੰਨਾ ੫੫੬]

ਅਰਥ :-ਪ੍ਰਭੂ ਆਪ ਹੀ ਸਿਆਣਾ ਹੈ, ਆਪ ਹੀ ਚਤੁਰ ਹੈ ਤੇ ਆਪ ਹੀ ਆਗੂ ਹੈ, ਆਪ ਹੀ (ਆਪਣੇ) ਰੂਪ ਵਿਖਾਲਦਾ ਹੈ ਤੇ ਆਪ ਹੀ ਬਿਰਤੀ ਜੋੜਦਾ ਹੈ, ਆਪ

ਹੀ ਮੋਨਧਾਰੀ ਹੈ ਤੇ ਆਪ ਹੀ ਗਿਆਨ ਦੀਆਂ ਗੱਲਾਂ ਕਰਨ ਵਾਲਾ ਹੈ, ਕਿਸੇ ਨੂੰ ਕੋੜਾ ਨਹੀਂ ਲੱਗਦਾ (ਕਿਸੇ ਨੂੰ ਕਿਸੇ ਦੇਗ ਵਿਚ, ਕਿਸੇ ਨੂੰ ਕਿਸੇ ਦੇਗ ਵਿਚ) ਸਭਨਾਂ ਨੂੰ ਪਿਆਰਾ ਲੱਗਦਾ ਹੈ। ਐਸੇ ਪ੍ਰਭੂ ਤੋਂ ਮੈਂ ਸਦਕੇ ਹਾਂ, ਉਸ ਦੇ ਗੁਣ ਬਿਆਨ ਨਹੀਂ ਕੀਤੇ ਜਾ ਸਕਦੇ। ੧੯।

ਸਲੋਕ ਮ: ੧ ॥ ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥
ਪੁਤ੍ਰੁ ਜਿਨ੍ਹਰਾ ਧੀਅ ਜਿਨ੍ਹਰੀ ਜੇਰੁ ਜਿੰਨਾ ਦਾ ਸਿਕਦਾਰੁ ॥੧॥ [੫੫੬]

ਪਦ ਅਰਥ :-ਜਿੰਨ-ਭੂਤ। ਅਉਤਾਰੁ-ਜਨਮ। ਜਿਨ੍ਹਰਾ-ਛੋਟਾ ਜਿੰਨ, ਭੂਤਨਾ।
ਜਿਨ੍ਹਰੀ-ਭੂਤਨੀ।

ਅਰਥ :-ਹੇ ਨਾਨਕ ! ਕਲਜੁਗ ਵਿਚ (ਵਿਕਾਰੀ ਜੀਵਨ ਵਿਚ) ਰਹਣ ਵਾਲੇ (ਮਨੁੱਖ ਨਹੀਂ) ਭੂਤਨੇ ਜੰਮੇ ਹੋਏ ਹਨ, ਪੁਤ੍ਰ ਭੂਤਨਾ, ਧੀ ਭੂਤਨੀ ਤੇ ਇਸਤ੍ਰੀ (ਸਾਰੇ) ਭੂਤਨਿਆਂ ਦੀ ਸਿਰਦਾਰ ਹੈ (ਭਾਵ; ਨਾਮ ਤੋਂ ਸੱਖਣੇ ਸਭ ਜੀਵ ਭੂਤਨੇ ਹਨ)। ੧।

ਮ: ੧ ॥ ਹਿੰਦੂ ਮੂਲੇ ਭੂਲੇ ਅਖੁਟੀ ਜਾਹੀ ॥ ਨਾਰਦਿ ਕਹਿਆ ਸਿ
ਪੂਜ ਕਰਾਹੀ ॥ ਅੰਧੇ ਗੁੰਗੇ ਅੰਧ ਅੰਧਾਰੁ ॥ ਪਾਬਰੁ ਲੇ ਪੂਜਹਿ ਮੁਗਧ
ਗਵਾਰ ॥ ਓਹਿ ਜਾ ਆਪਿ ਡੁਬੇ ਤੁਮ ਕਹਾ ਤਰਣਹਾਰੁ ॥੨॥ [੫੫੬]

ਪਦ ਅਰਥ :-ਮੂਲੇ-ਉੱਕਾ ਹੀ। ਅਖੁਟੀ ਜਾਹੀ-ਖੁੰਝੇ ਜਾ ਰਹੇ ਹਨ। ਨਾਰਦਿ-
ਨਾਰਦ ਨੇ। ਗਵਾਰ-ਉੱਛੜ। ਓਹਿ-ਉਹ ਪੱਥਰ। ਕਹਾ-ਕਿਵੇਂ।

ਅਰਥ:-ਹਿੰਦੂ ਉੱਕਾ ਹੀ ਭੁਲੇ ਹੋਏ ਖੁੰਝੇ ਜਾ ਰਹੇ ਹਨ, ਜੋ ਨਾਰਦ ਨੇ ਆਖਿਆ ਉਹੀ ਪੂਜਾ ਕਰਦੇ ਹਨ, ਇਹਨਾਂ ਅੰਨ੍ਹਿਆਂ ਗੁੰਗਿਆਂ ਵਾਸਤੇ ਹਨੇਰਾ ਘੁਪ ਬਣਿਆ ਪਿਆ ਹੈ (ਭਾਵ, ਨਾਹ ਇਹ ਸਹੀ ਰਸਤਾ ਵੇਖ ਰਹੇ ਹਨ ਤੇ ਨਾਹ ਮੂੰਹੋਂ ਪ੍ਰਭੂ ਦੇ ਗੁਣ ਗਾਉਂਦੇ ਹਨ), ਇਹ ਮੂਰਖ ਗਵਾਰ ਪੱਥਰ ਲੈ ਕੇ ਪੂਜ ਰਹੇ ਹਨ।

(ਹੇ ਭਾਈ ! ਜਿਨ੍ਹਾਂ ਪੱਥਰਾਂ ਨੂੰ ਪੂਜਦੇ ਹਉ) ਜਦੋਂ ਉਹ ਆਪ (ਪਾਣੀ ਵਿਚ) ਡੁੱਬ ਜਾਂਦੇ ਹਨ (ਤਾਂ ਉਹਨਾਂ ਨੂੰ ਪੂਜ ਕੇ) ਤੁਸੀਂ (ਸੰਸਾਰ ਸਮੁੰਦਰ ਤੋਂ) ਕਿਵੇਂ ਤਰ ਸਕਦੇ ਹਉ ?

ਪਉੜੀ॥ ਸਭੁ ਕਿਹੁ ਤੇਰੈ ਵਸਿ ਹੈ ਤੂ ਸਚਾ ਸਾਹੁ ॥ ਭਗਤ ਰਤੇ ਰੰਗਿ
ਏਕ ਕੈ ਪੂਰਾ ਵੇਸਾਹੁ ॥ ਅੰਮ੍ਰਿਤੁ ਭੋਜਨੁ ਨਾਮੁ ਹਰਿ ਰਜਿ ਰਜਿ ਜਨ ਖਾਹੁ ॥
ਸਭਿ ਪਦਾਰਥ ਪਾਈਅਨਿ ਸਿਮਰਣੁ ਸਚੁ ਲਾਹੁ ॥ ਸੰਤ ਪਿਆਰੇ ਪਾਰਬ੍ਰਹਮ
ਨਾਨਕ ਹਰਿ ਅਗਮ ਅਗਾਹੁ ॥੨੦॥ [ਪੰਨਾ ੫੫੬]

ਪਦ ਅਰਥ:-ਸਭੁ ਕਿਹੁ-ਸਭ ਕੁਝ। ਸਚਾ-ਸਦਾ ਰਹਣ ਵਾਲਾ। ਰੰਗਿ-ਰੰਗ

ਵਿਚ । ਵੇਸਾਹੁ—ਭਰੋਸਾ । ਪਾਈਅਨਿ—ਮਿਲਦੇ ਹਨ । ਲਾਹੁ—ਲਾਭ ।

ਅਰਥ :—ਹੇ ਪ੍ਰਭੂ ! ਤੂੰ ਸੱਚਾ ਸ਼ਾਹ ਹੈਂ ਤੇ ਸਭ ਕੁਝ ਤੇਰੇ ਅਖਤਿਆਰ ਵਿਚ ਹੈ । ਭਜਨ ਕਰਨ ਵਾਲੇ ਦਾਸ ਇਕ ਹਰੀ ਦੇ (ਨਾਮ ਦੇ) ਰੰਗ ਵਿਚ ਰੰਗੀ ਹੋਏ ਹਨ ਤੇ ਉਸ ਤੇ ਉਹਨਾਂ ਨੂੰ ਪੂਰਾ ਭਰੋਸਾ ਹੈ, ਉਹ ਦਾਸ ਪ੍ਰਭੂ ਦਾ ਨਾਮ (ਰੂਪ) ਅਮਰ ਕਰਨ ਵਾਲਾ ਭੋਜਨ ਰੱਜ ਰੱਜ ਕੇ ਖਾਂਦੇ ਹਨ, ਸਾਰੇ ਪਦਾਰਥ ਉਹਨਾਂ ਨੂੰ ਮਿਲਦੇ ਹਨ, ਉਹ ਨਾਮ ਸਿਮਰਨ (ਰੂਪ) ਸੱਚਾ ਲਾਹਾ ਖੱਟਦੇ ਹਨ ।

ਹੇ ਨਾਨਕ ! (ਮੁਕਦੀ ਗੱਲ ਇਹ ਹੈ, ਕਿ) ਜੋ ਪਾਰਬ੍ਰਹਮ ਪਹੁੰਚ ਤੋਂ ਪਰੇ ਤੇ ਅਗਾਧ ਹੈ, ਭਜਨ ਕਰਨ ਵਾਲੇ ਦਾਸ ਉਸ ਦੇ ਪਿਆਰੇ ਹਨ । ੨੦ ।

ਸਲੋਕ ਮ: ੩ ॥ ਸਭੁ ਕਿਛੁ ਹੁਕਮੇ ਆਵਦਾ ਸਭੁ ਕਿਛੁ ਹੁਕਮੇ ਜਾਇ ॥ ਜੇ ਕੋ ਮੂਰਖੁ ਆਪਹੁ ਜਾਣੈ ਅੰਧਾ ਅੰਧੁ ਕਮਾਇ ॥ ਨਾਨਕੁ ਹੁਕਮੁ ਕੇ ਗੁਰਮੁਖਿ ਬੁਝੈ ਜਿਸ ਨੋ ਕਿਰਪਾ ਕਰੇ ਰਜਾਇ ॥੧॥ [ਪਪ੬]

ਅਰਥ :—ਹਰੇਕ ਚੀਜ਼ ਹੁਕਮ ਵਿਚ ਹੀ ਆਉਂਦੀ ਹੈ ਤੇ ਹੁਕਮ ਵਿਚ ਹੀ ਚਲੀ ਜਾਂਦੀ ਹੈ, ਜੇ ਕੋਈ ਮੂਰਖ ਆਪਣੇ ਆਪ ਨੂੰ (ਕੁਝ ਵੱਡਾ) ਸਮਝ ਲੈਂਦਾ ਹੈ, ਉਹ ਅੰਨ੍ਹਾ ਅੰਨ੍ਹਿਆਂ ਵਾਲਾ ਕੰਮ ਕਰਦਾ ਹੈ । ਹੇ ਨਾਨਕ ! ਜਿਸ ਮਨੁੱਖ ਤੇ ਆਪਣੀ ਰਜਾ ਵਿਚ ਪ੍ਰਭੂ ਕਿਰਪਾ ਕਰਦਾ ਹੈ, ਉਹ ਕੋਈ ਵਿਰਲਾ ਗੁਰਮੁਖ ਹੁਕਮ ਦੀ ਪਛਾਣ ਕਰਦਾ ਹੈ । ੧ ।

ਮ: ੩ ॥ ਸੋ ਜੋਗੀ ਜੁਗਤਿ ਸੋ ਪਾਏ ਜਿਸ ਨੋ ਗੁਰਮੁਖਿ ਨਾਮੁ ਪਰਾਪਤਿ ਹੋਇ ॥ ਤਿਸੁ ਜੋਗੀ ਕੀ ਨਗਰੀ ਸਭੁ ਕੋ ਵਸੈ ਭੇਖੀ ਜੋਗੁ ਨ ਹੋਇ ॥ ਨਾਨਕੁ ਐਸਾ ਵਿਰਲਾ ਕੋ ਜੋਗੀ ਜਿਸੁ ਘਟਿ ਪਰਗਟੁ ਹੋਇ ॥੨॥ [ਪੰਨਾ ਪਪ੬]

ਅਰਥ :—ਜਿਸ ਮਨੁੱਖ ਨੂੰ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਦੀ ਪ੍ਰਾਪਤੀ ਹੁੰਦੀ ਹੈ, ਉਹ ਸੱਚਾ ਜੋਗੀ ਹੈ, ਤੇ (ਜੋਗ ਦੀ ਜਾਚ ਉਸ ਨੂੰ ਆਈ ਹੈ, ਉਸ ਜੋਗੀ ਦੇ ਸਰੀਰ (ਰੂਪ) ਨਗਰ ਵਿਚ ਹਰੇਕ (ਗੁਣ) ਵੱਸਦਾ ਹੈ, (ਨਿਰੇ) ਭੇਖ ਨਾਲ (ਰੱਬ ਨਾਲ) ਮੇਲ ਨਹੀਂ ਹੁੰਦਾ । ਹੇ ਨਾਨਕ ! ਜਿਸ ਦੇ ਹਿਰਦੇ ਵਿਚ ਪ੍ਰਭੂ ਪ੍ਰਤੱਖ ਹੋ ਜਾਂਦਾ ਹੈ, ਇਹੋ ਜਿਹਾ ਕੋਈ ਵਿਰਲਾ ਜੋਗੀ ਹੁੰਦਾ ਹੈ । ੨ ।

ਪਉੜੀ ॥ ਆਪੇ ਜੀਤੁ ਉਪਾਇਅਨੁ ਆਪੇ ਆਧਾਰੁ ॥ ਆਪੇ ਸੂਖਮੁ ਭਾਲੀਐ ਆਪੇ ਪਾਸਾਰੁ ॥ ਆਪਿ ਇਕਾਤੀ ਹੋਇ ਰਹੈ ਆਪੇ ਵਡ ਪਰਵਾਰੁ ॥ ਨਾਨਕੁ ਮੰਗੈ ਦਾਨੁ ਹਰਿ ਸੰਤਾ ਰੇਨਾਰੁ ॥ ਹੋਰੁ ਦਾਤਾਰੁ ਨ ਸੁਝਈ ਤੁ ਦੇਵਣਹਾਰੁ ॥ ੨੧ ॥ ੧ ॥ ਸੁਧੁ ॥ (ਪਪ੬)

ਪਦ ਅਰਥ :—ਜੀਤ—ਸਾਰੇ ਜੀਵ । ਉਪਾਇਅਨੁ—ਉਸ ਨੇ ਉਪਾਏ ਹਨ ।

ਆਧਾਰੁ—ਆਸਰਾ । ਸੁਖਮੁ—ਨਾ ਦਿੱਸਣ ਵਾਲਾ । ਰੈਨਾਰੁ—(ਚਰਨਾਂ ਦੀ) ਧੂੜ ।

ਅਰਥ :—ਉਸ ਨੇ ਆਪ ਹੀ ਜੀਵਾਂ ਨੂੰ ਪੈਦਾ ਕੀਤਾ ਹੈ ਤੇ ਆਪ ਹੀ (ਉਹਨਾਂ ਦਾ) ਆਸਰਾ (ਬਣਦਾ) ਹੈ, ਆਪ ਹੀ ਹਰੀ ਸੁਖਮ ਰੂਪ ਵੇਖੀਦਾ ਹੈ ਤੇ ਆਪ ਹੀ (ਸੰਸਾਰ ਦਾ) ਪਰਪੰਚ (ਰੂਪ) ਹੈ; ਆਪ ਹੀ ਇਕੱਲਾ ਹੋ ਕੇ ਰਹਿੰਦਾ ਹੈ ਤੇ ਆਪ ਹੀ ਵਡੇ ਪਰਵਾਰ ਵਾਲਾ ਹੈ ।

ਹੇ ਹਰੀ ! ਨਾਨਕ ਤੇਰੇ ਸੰਤਾਂ ਦੀ ਚਰਨ-ਧੂੜ (ਰੂਪ) ਦਾਨ ਮੰਗਦਾ ਹੈ, ਤੂੰ ਹੀ ਦੇਣ ਵਾਲਾ ਹੈਂ, ਕੋਈ ਹੋਰ ਦਾਤਾ ਮੈਨੂੰ ਦਿੱਸ ਨਹੀਂ ਆਉਂਦਾ । ੨੧ । ੧ । ਸੁਧੁ ।

—o—

੧ ਓ ਸਤਿਨਾਮੁ ਕਰਤਾ ਪੂਰਖੁ ਨਿਰਭਉ ਨਿਰਵੈਰੁ
ਅਕਾਲਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਰਾਗੁ ਵਡਹੰਸੁ ਮਹਲਾ ੧ ਘਰੁ ੧ ॥

ਅਮਲੀ ਅਮਲੁ ਨਾ ਅੰਬੜੈ ਮਛੀ ਨੀਰੁ ਨ ਹੋਇ ॥ ਜੋ ਰਤੇ ਸਹਿ ਆਪਣੈ ਤਿਨ ਭਾਵੈ ਸਭੁ ਕੋਇ ॥ ੧ ॥ ਹਉ ਵਾਰੀ ਵੰਞਾ ਖੰਨੀਐ ਵੰਞਾ ਤਉ ਸਾਹਿਬ ਕੇ ਨਾਵੈ ॥੧॥ ਰਹਾਉ ॥ ਸਾਹਿਬੁ ਸਫਲਿਓ ਰੁਖੜਾ ਅੰਮ੍ਰਿਤੁ ਜਾ ਕਾ ਨਾਉ ॥ ਜਿਨ ਪੀਆ ਤੇ ਤ੍ਰਿਪਤ ਭਏ ਹਉ ਤਿਨ ਬਲਿਹਾਰੈ ਜਾਉ ॥੨॥ ਮੈ ਕੀ ਨਦਰਿ ਨ ਆਵਹੀ ਵਸਹਿ ਹਭੀਆਂ ਨਾਲਿ ॥ ਤਿਖਾ ਤਿਹਾਇਆ ਕਿਉ ਲਹੈ ਜਾ ਸਰ ਭੀਤਰਿ ਪਾਲਿ ॥ ੩ ॥ ਨਾਨਕੁ ਤੇਰਾ ਬਾਣੀਆ ਤੂ ਸਾਹਿਬੁ ਮੈ ਰਾਸਿ ॥ ਮਨ ਤੇ ਧੋਖਾ ਤਾ ਲਹੈ ਜਾ ਸਿਫਤਿ ਕਰੀ ਅਰਦਾਸਿ ॥ ੪ ॥ ੧ ॥ (ਪੰਨਾ ੫੫੭)

ਪਦ ਅਰਥ :—ਅਮਲੀ—ਅਫੀਮੀ, ਅਫੀਮ ਆਦਿਕ ਨਸ਼ੇ ਦਾ ਆਦੀ । ਅਮਲੁ—ਅਫੀਮ (ਆਦਿਕ ਨਸ਼ਾ) । ਅੰਬੜੈ—ਅੱਪੜੈ, ਮਿਲੇ । ਨੀਰੁ—ਪਾਣੀ । ਸਹਿ—ਸਹ ਵਿਚ ਖਸਮ (ਢੇ ਪਿਆਰ) ਵਿਚ । ਆਪਣੇ ਸਹਿ—ਆਪਣੇ ਖਸਮ ਦੇ ਪ੍ਰੇਮ ਵਿਚ । ਰਤੇ—ਰੰਗੇ ਹੋਏ । ਸਭੁ ਕੋਈ—ਹਰੇਕ ਜੀਵ । ੧ ।

ਹਉ—ਮੈਂ । ਵਾਰੀ ਵੰਞਾ—ਮੈਂ ਸਦਕੇ ਜਾਂਦਾ ਹਾਂ । ਖੰਨੀਐ ਵੰਞਾ—ਟੋਟੇ ਟੋਟੇ ਹੁੰਦਾ ਹਾਂ, ਕੁਰਬਾਨ ਹੁੰਦਾ ਹਾਂ । ਤਉ—ਤੇਰੇ । ੧ । ਰਹਾਉ ।

ਫਲਿਓ—ਫਲਾਂ ਵਾਲਾ । ਰੁਖੜਾ—ਸੋਹਣਾ ਰੁੱਖ । ਜਾ ਕਾ—ਜਿਸ (ਰੁੱਖ) ਦਾ (ਫਲ) । ਅੰਮ੍ਰਿਤੁ—ਅਟੱਲ, ਆਤਮਕ ਜੀਵਨ ਦੇਣ ਵਾਲਾ (ਰਸ) । ਜਿਨ—ਜਿੰਨ੍ਹਾਂ ਨੇ [ਲਫੜ 'ਜਿਨ' ਬਹੁ ਵਚਨ ਹੈ । ਇਸ ਦਾ ਇਕ ਵਚਨ 'ਜਿਨਿ' ਹੈ, ਅਰਥ ਹੈ 'ਜਿਸ ਨੇ'] । ਤ੍ਰਿਪਤ ਭਏ—ਰੱਜ ਗਏ । ੨ ।

ਮੈ ਕੀ—ਮੈਨੂੰ । ਆਵਹੀ—ਆਵਹਿ, ਤੂੰ ਆਉਂਦਾ । ਹਭਿ—ਸਾਰੇ । ਤਿਹਾਇਆ—ਪਿਆਸਾ । ਸਰ—ਤਾਲਾਬ, ਸਰੋਵਰ । ਪਾਲਿ—ਕੰਧ । ਕਿਉ ਲਹੈ—ਕਿਵੇਂ ਲੱਭੇ ? ਨਹੀਂ ਲੱਭ ਸਕਦਾ । ੩ ।

ਬਾਣੀਆ—ਵਣਜਾਰਾ । ਮੈਂ ਰਾਸਿ—ਮੇਰੀ ਪੂੰਜੀ । ਧੋਖਾ—ਸਹਮ । ਲਹੈ—ਦੂਰ ਹੋਵੇ । ਕਰੀ—ਮੈਂ ਕਰਾਂ । ੪ ।

ਅਰਥ :—ਹੇ ਮੇਰੇ ਸਾਹਿਬ ! ਮੈਂ ਤੇਰੇ ਨਾਮ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ । ੧। ਰਹਾਉ ।

(ਅਫੀਮੀ ਆਦਿਕ) ਅਮਲੀ ਨੂੰ ਜੇ (ਅਫੀਮ ਆਦਿਕ) ਅਮਲ (ਨਸ਼ਾ) ਨਾਹ ਮਿਲੇ (ਤਾਂ ਉਹ ਮਰਦਾ ਜਾਂਦਾ ਹੈ), ਜੇ ਮੱਛੀ ਨੂੰ ਖਾਣੀ ਨਾਹ ਮਿਲੇ (ਤਾਂ ਉਹ ਤੜਫ ਪੈਂਦੀ ਹੈ) । ਇਸੇ ਤਰ੍ਹਾਂ, ਹੇ ਪ੍ਰਭੂ ! ਤੇਰਾ ਨਾਮ ਜਿੰਨ੍ਹਾਂ ਦੀ ਜ਼ਿੰਦਗੀ ਦਾ ਸਹਾਰਾ ਬਣ ਗਿਆ ਹੈ ਉਹ ਤੇਰੀ ਯਾਦ ਤੋਂ ਬਿਨਾ ਰਹਿ ਨਹੀਂ ਸਕਦੇ, ਉਹਨਾਂ ਨੂੰ ਹੋਰ ਕੁਝ ਭੀ ਚੰਗਾ ਨਹੀਂ ਲਗਦਾ) । ਜੇ ਬੰਦੇ ਆਪਣੇ ਖਸਮ-ਪ੍ਰਭੂ ਦੇ ਪਿਆਰ ਵਿਚ ਰੰਗੀ ਹੋਏ ਹਨ (ਉਹ ਅੰਦਰੋਂ ਖਿੜੇ ਰਹਿੰਦੇ ਹਨ) ਉਹਨਾਂ ਨੂੰ ਹਰ ਕੋਈ ਚੰਗਾ ਲਗਦਾ ਹੈ । ੧।

(ਸਾਡਾ) ਮਾਲਿਕ-ਪ੍ਰਭੂ ਫਲਾਂ ਵਾਲਾ ਇਕ ਸੋਹਣਾ ਰੁੱਖ (ਸਮਝ ਲਵੋ), ਇਸ ਰੁੱਖ ਦਾ ਫਲ ਹੈ ਉਸ ਦਾ ਨਾਮ ਜੋ (ਜੀਵ ਨੂੰ) ਅਟੱਲ ਆਤਮਕ ਜੀਵਨ ਦੇਣ ਵਾਲਾ (ਰਸ) ਹੈ । ਜਿੰਨ੍ਹਾਂ ਇਹ ਰਸ ਪੀਤਾ ਹੈ ਉਹ (ਮਾਇਕ ਪਦਾਰਥਾਂ ਦੀ ਭੁੱਖ ਤੋੜ ਵਲੋਂ) ਰੱਜ ਜਾਂਦੇ ਹਨ । ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ । ੨।

(ਹੇ ਪ੍ਰਭੂ!) ਤੂੰ ਸਭ ਜੀਵਾਂ ਦੇ ਅੰਗ ਸੰਗ ਵੱਸਦਾ ਹੈਂ, ਪਰ ਤੂੰ ਮੈਨੂੰ ਨਹੀਂ ਦਿੱਸਦਾ । (ਜੀਵ ਦੀ ਇਹ ਕਿਤਨੀ ਅਭਾਗਤਾ ਹੈ ਕਿ ਉਸ ਦੇ ਆਪਣੇ ਅੰਦਰ ਹੀ ਪਾਣੀ ਦਾ ਸਰੋਵਰ ਹੋਵੇ ਤੇ ਉਹ ਪਿਆਸਾ ਤੜਫਦਾ ਫਿਰੇ ! ਪਰ) ਤੂੰ ਨਾਲ ਤੜਪ ਰਹੇ ਨੂੰ (ਪਾਣੀ) ਲੱਭੇ ਭੀ ਕਿਵੇਂ, ਜਦੋਂ ਉਸ ਦੇ ਅਤੇ (ਉਸ ਦੇ ਅੰਦਰਲੇ) ਸਰੋਵਰ ਦੇ ਵਿਚਕਾਰ ਕੰਧ ਬਣੀ ਹੋਵੇ ? (ਮਾਇਆ ਦੇ ਮੋਹ ਦੀ ਬਣੀ ਕੋਈ ਕੰਧ ਅੰਮ੍ਰਿਤ-ਸਰੋਵਰ ਵਿਚੋਂ ਨਾਮ-ਜਲ ਤਕ ਪਹੁੰਚਣ ਨਹੀਂ ਦੇਂਦੀ) । ੩ ।

(ਹੇ ਪ੍ਰਭੂ ! ਮੋਹਰ ਕਰ, ਤੇਰਾ ਦਾਸ) ਨਾਨਕ ਤੇਰੇ ਨਾਮ ਦਾ ਵਣਜਾਰਾ ਬਣ ਜਾਏ, ਤੂੰ ਮੇਰਾ ਸ਼ਾਹ ਹੋਵੇਂ ਤੇਰਾ ਨਾਮ ਮੇਰੀ ਪੂੰਜੀ ਬਣੇ । ਮੇਰੇ ਮਨ ਤੋਂ ਦੁਨੀਆ ਵਾਲਾ ਸਹਮ

ਤਦੋਂ ਹੀ ਦੂਰ ਹੋ ਸਕਦਾ ਹੈ ਜੇ ਮੈਂ ਸਦਾ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਰਹਾਂ, ਜੇ ਉਸ ਦੇ ਦਰ ਤੇ ਅਰਦਾਸ-ਅਰਜ਼ੋਈ ਕਰਦਾ ਰਹਾਂ ।੪।੧।

ਵਡਹੰਸੁ ਮਹਲਾ ੧ ॥ ਗੁਣਵੰਤੀ ਸਹੁ ਰਾਵਿਆ ਨਿਰਗੁਣਿ ਕੂਕੇ
ਕਾਇ ॥ ਜੇ ਗੁਣਵੰਤੀ ਥੀ ਰਹੈ ਤਾ ਭੀ ਸਹੁ ਰਾਵਣ ਜਾਇ ॥੧॥ ਮੇਰਾ
ਕੰਤੁ ਰੀਸਾਲੂ ਕੀ ਧਨ ਅਵਰਾ ਰਾਵੇ ਜੀ ॥੧॥ ਰਹਾਉ ॥ ਕਰਣੀ ਕਾਮਣ
ਜੇ ਥੀਐ ਜੇ ਮਨੁ ਧਾਗਾ ਹੋਇ ॥ ਮਾਣਕੁ ਮੁਲਿ ਨ ਪਾਈਐ ਲੀਜੈ ਚਿਤਿ
ਪਰੋਇ ॥੨॥ ਰਾਹੁ ਦਸਾਈ ਨ ਜੁਲਾਂ ਆਖਾ ਅੰਮੜੀਆਸੁ ॥ ਤੈ ਸਹ ਨਾਲਿ
ਅਕੂਅਣਾ ਕਿਉ ਥੀਵੈ ਘਰ ਵਾਸੁ ॥੩॥ ਨਾਨਕ ਏਕੀ ਬਾਹਰਾ ਦੂਜਾ ਨਾਹੀ
ਕੋਇ ॥ ਤੈ ਸਹ ਲਗੀ ਜੇ ਰਹੈ ਭੀ ਸਹੁ ਰਾਵੈ ਸੋਇ ॥੪॥੨॥ [ਪੰਨਾ ੫੫੭]

ਪਦ ਅਰਥ :- ਨਿਰਗੁਣਿ-ਗੁਣ-ਹੀਨ ਇਸਤ੍ਰੀ । ਕਾਇ ਕੂਕੇ-ਕਾਹਦੇ ਵਾਸਤੇ
ਕੂਕਦੀ ਹੈ, ਕਿਉਂ ਤਰਲੇ ਲੈਂਦੀ ਹੈ? ਤਰਲੇ ਵਿਅਰਥ ਹਨ । ਥੀ ਰਹੈ-ਬਣੀ ਰਹੇ,
ਹੋ ਜਾਏ ।੧।

ਰੀਸਾਲੂ-ਰਸੀਲਾ, ਰਸ-ਆਲਯ, ਰਸਾਂ ਦਾ ਘਰ, ਅਨੰਦ-ਸੁਖ ਦਾ ਸੋਮਾ । ਅਵਰਾ
-ਹੋਰਨਾਂ ਨੂੰ । ਰਾਵੇ-ਮਾਣੇ, ਮਿਲੇ । ਜੀ-ਹੇ ਜੀ ! ਹੋ ਭੈਣ !੧। ਰਹਾਉ ।

ਕਰਣੀ-ਉੱਚਾ ਆਚਰਨ । ਕਾਮਣ-ਟੂਣੇ [ਨੋਟ ! ਵਿਆਹ ਦੇ ਮੌਕੇ ਤੇ ਜਦੋਂ
ਜੰਵ ਢੁਕਦੀ ਹੈ ਤਾਂ ਕੁੜੀਆਂ ਗੀਤ ਗਾਂਦੀਆਂ ਹਨ, ਖਿਆਲ ਇਹ ਬਣਿਆ ਹੁੰਦਾ ਹੈ
ਕਿ ਇਹਨਾਂ ਗੀਤਾਂ ਨਾਲ ਇਹ ਨਵਾਂ ਲਾੜਾ ਵਿਆਹੀ ਜਾਣ ਵਾਲੀ ਕੁੜੀ ਦੇ ਕਹੇ ਵਿਚ
ਤੁਰਿਆ ਕਰੇਗਾ । ਕਾਮਣ ਪਾਣੇ, ਪੰਜਾਬੀ ਮੁਹਾਵਰਾ ਹੈ], ਪਤੀ ਨੂੰ ਵੱਸ ਕਰਨ ਵਾਲੇ
ਗੀਤ । ਮਾਣਕੁ-ਮੌਤੀ (ਪ੍ਰਭੂ ਦਾ ਨਾਮ) । ਮੁਲਿ-ਕਿਸੇ ਮੁੱਲ ਨਾਲ । ਚਿਤਿ-ਚਿੱਤ
ਵਿਚ । ੨ ।

ਦਸਾਈ-ਮੈਂ ਪੁੱਛਾਂ, ਮੈਂ ਪੁੱਛਦੀ ਰਹਾਂ । ਨ ਜੁਲਾਂ-(ਪਰ ਉਸ ਰਸਤੇ ਉੱਤੇ) ਮੈਂ
ਤੁਰਾਂ ਨਾਹ । ਅੰਮੜੀਆਸੁ-ਮੈਂ ਅੱਪੜ ਗਈ ਹਾਂ । ਸਹ ਨਾਲਿ-ਖਸਮ ਨਾਲ ।
ਅਕੂਅਣਾ-ਕੂਣ ਦੀ ਅਣਹੋਂਦ ।੩।

ਤੈ ਲਗੀ-ਤੇਰੇ ਵਿਚ ਜੁੜੀ ਹੋਈ । ਸਹ-ਹੇ ਖਸਮ ! [ਨੋਟ ! ਇਸ ਸ਼ਬਦ ਵਿਚ
ਲਫਜ਼ 'ਸਹੁ' ਅਤੇ 'ਸਹ' ਆਏ ਹਨ । ਲਫਜ਼ 'ਸਹੁ' ਕਰਤਾ ਕਾਰਕ ਅਤੇ ਕਰਮ ਕਾਰਕ
ਇਕ ਵਚਨ ਹੈ । ਕਿਸੇ ਸੰਬੰਧਕ ਨਾਲ ਵਰਤਿਆਂ ਨਹੀਂ ਰਹਿੰਦਾ; ਜਿਵੇਂ "ਸਹ
ਨਾਲਿ" । ਸੰਬੋਧਨ ਵਿਚ ਭੀ ਇਹੀ ਸ਼ਕਲ ਹੈ; ਜਿਵੇਂ 'ਸਹੁ'-ਹੇ ਖਸਮ !] ।੪।

ਅਰਥ :- ਹੋ ਭੈਣ ! (ਜਿਸ ਜੀਵ-ਇਸਤ੍ਰੀ ਨੂੰ ਇਹ ਯਕੀਨ ਬਣ ਜਾਏ ਕਿ)

ਮੇਰਾ ਖਸਮ-ਪ੍ਰਭੂ ਸਾਰੇ ਸੁਖਾਂ ਦਾ ਸੋਮਾ ਹੈ, ਉਹ (ਖਸਮ-ਪ੍ਰਭੂ ਨੂੰ ਛੱਡ ਕੇ) ਹੋਰਨਾਂ ਨੂੰ (ਸੁਖਾਂ ਦਾ ਵਸੀਲਾ ਸਮਝ ਕੇ) ਪ੍ਰਸੰਨ ਕਰਨ ਨਹੀਂ ਤੁਰੀ ਫਿਰਦੀ ।੧। ਰਹਾਉ ।

ਜਿਸ ਜੀਵ-ਇਸਤ੍ਰੀ ਦੇ ਪੱਲੇ ਇਹ ਗੁਣ ਹੈ (ਜਿਸ ਜੀਵ ਇਸਤ੍ਰੀ ਨੂੰ ਯਕੀਨ ਹੈ ਕਿ ਪ੍ਰਭੂ ਹੀ ਸੁਖਾਂ ਦਾ ਸੋਮਾ ਹੈ, ਉਹ) ਪ੍ਰਭੂ-ਪਤੀ (ਦਾ ਪੱਲਾ ਫੜ ਕੇ ਉਸ) ਨੂੰ ਪ੍ਰਸੰਨ ਕਰ ਲੈਂਦੀ ਹੈ (ਤੇ ਆਤਮਕ ਸੁਖ ਮਾਣਦੀ ਹੈ) ਪਰ ਜਿਸ ਦੇ ਪੱਲੇ ਇਹ ਗੁਣ ਨਹੀਂ ਹੈ (ਤੇ ਜੋ ਥਾ ਥਾਂ ਭਟਕਦੀ ਫਿਰਦੀ ਹੈ) ਉਹ (ਆਤਮਕ ਸੁਖ ਵਾਸਤੇ) ਵਿਅਰਥ ਹੀ ਤਰਲੇ ਲੈਂਦੀ ਹੈ । ਹਾਂ, ਜੇ ਉਸ ਦੇ ਅੰਦਰ ਭੀ ਇਹ ਗੁਣ ਆ ਜਾਏ, ਤਾਂ ਖਸਮ-ਪ੍ਰਭੂ ਨੂੰ ਪ੍ਰਸੰਨ ਕਰਨ ਦਾ ਸਫਲ ਉੱਦਮ ਕਰ ਸਕਦੀ ਹੈ । ੧ ।

ਜੇ ਜੀਵ ਇਸਤ੍ਰੀ ਦਾ ਉੱਚਾ ਆਚਰਨ ਕਾਮਣ ਪਾਣ ਦਾ ਕੰਮ ਦੇਵੇ, ਜੇ ਉਸ ਦਾ ਮਨ ਧਾਰਾ ਬਣੇ ਤਾਂ ਇਸ ਮਨ ਧਾਰੀ ਦੀ ਰਾਹੀਂ ਉਸ ਨਾਮ-ਮੋਤੀ ਨੂੰ ਆਪਣੇ ਚਿੱਤ ਵਿਚ ਪ੍ਰੋ ਲਏ (ਧਨ ਪਦਾਰਥ ਆਦਿਕ ਕਿਸੇ) ਮੁੱਲ ਨਾਲ ਨਹੀਂ ਮਿਲ ਸਕਦਾ ।੨।

(ਪਰ ਨਿਰੀਆਂ ਗੱਲਾਂ ਨਾਲ, ਹੇ ਸੁਖ-ਸਾਗਰ ! ਤੇਰੇ ਚਰਨਾਂ ਵਿਚ ਨਹੀਂ ਪਹੁੰਚ ਜਾਈਦਾ) ਹੇ ਪਤੀ-ਪ੍ਰਭੂ ! ਜੇ ਮੈਂ (ਤੇਰੇ ਦੇਸ ਦਾ) ਸਦਾ ਰਾਹ ਹੀ ਪੁੱਛਦੀ ਰਹਾਂ, ਪਰ ਉਸ ਰਸਤੇ ਉਤੇ ਤੁਰਾਂ ਕਦੇ ਭੀ ਨਾਹ, ਮੂੰਹ ਨਾਲ ਭੀ ਆਖੀ ਜਾਵਾਂ ਕਿ ਮੈਂ (ਤੇਰੇ ਦੇਸ ਤਕ) ਅੱਪੜ ਗਈ ਹਾਂ, ਉਂਵ ਕਦੇ ਤੇਰੇ ਨਾਲ ਬੋਲ ਚਾਲ ਨਾਹ ਬਣਾਇਆ ਹੋਵੇ (ਕਦੇ ਤੇਰੇ ਦਰ ਤੇ ਅਰਦਾਸ ਭੀ ਨਾਹ ਕੀਤੀ ਹੋਵੇ), ਇਸ ਤਰ੍ਹਾਂ ਤੇਰੇ ਚਰਨਾਂ ਵਿਚ ਟਿਕਾਣਾ ਨਹੀਂ ਮਿਲ ਸਕਦਾ ।੩।

ਹੇ ਨਾਨਕ ! (ਇਹ ਯਕੀਨ ਜਾਣ ਕਿ) ਇਕ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ ਸੁਖ-ਦਾਤਾ ਨਹੀਂ, (ਤਾਂ ਤੇ ਉਸ ਦੇ ਦਰ ਤੇ ਅਰਦਾਸ ਕਰ ਤੇ ਆਖ—) ਹੇ ਪ੍ਰਭੂ-ਪਤੀ ! ਜੇਹੜੀ ਜੀਵ-ਇਸਤ੍ਰੀ ਤੇਰੇ ਚਰਨਾਂ ਵਿਚ ਜੁੜੀ ਰਹਿੰਦੀ ਹੈ ਉਹ ਤੈਨੂੰ ਪ੍ਰਸੰਨ ਕਰ ਲੈਂਦੀ ਹੈ (ਤੇ ਆਤਮਕ ਸੁਖ ਮਾਣਦੀ ਹੈ) ।੪।੨।

ਵਡਹੰਸੁ ਮਹਲਾ ੧ ਘਰੁ ੨॥ ਮੋਰੀ ਰੁਣਝੁਣ ਲਾਇਆ ਭੈਣੇ ਸਾਵਣੁ ਆਇਆ ॥ ਤੇਰੇ ਮੂੰਧ ਕਟਾਰੇ ਜੇਵਡਾ ਤਿਨਿ ਲੋਭੀ ਲੋਭ ਲੁਭਾਇਆ ॥ ਤੇਰੇ ਦਰਸਨ ਵਿਟਹੁ ਖੰਨੀਐ ਵੰਞਾ ਤੇਰੇ ਨਾਮ ਵਿਟਹੁ ਕੁਰਬਾਣੇ॥ ਜਾ ਤੂ ਤਾ ਮੈ ਮਾਣੁ ਕੀਆ ਹੈ ਤੁਧੁ ਬਿਨੁ ਕੇਹਾ ਮੇਰਾ ਮਾਣੇ ॥ ਚੂੜਾ ਭੰਨੁ ਪਲੰਘੁ ਸਿਉ ਮੂੰਧੇ ਸਣੁ ਬਾਹੀ ਸਣੁ ਬਾਹਾ ॥ ਏਤੇ ਵੇਸ ਕਰੇਦੀਏ ਮੂੰਧੇ ਸਹੁ ਰੋਤ ਅਵਰਾਹਾ ॥ ਨ ਮਨੀਆਰੁ ਨ ਚੂੜੀਆ ਨਾ ਸੇ ਵੰਗੁੜੀਆਹਾ ॥ ਜੇ ਸਹ ਕੰਠਿ ਨ ਲਗੀਆ ਜਲਨੁ ਸਿ ਬਾਹੜੀਆਹਾ ॥ ਸਭਿ ਸਹੀਆ ਸਹੁ

ਰਾਵਣਿ ਗਈਆ ਹਉ ਦਾਧੀ ਕੈ ਦਰਿ ਜਾਵਾ ॥ ਅੰਮਾਲੀ ਹਉ ਖਰੀ
ਸੁਚਜੀ ਤੈ ਸਹ ਏਕਿ ਨ ਭਾਵਾ ॥ ਮਾਠਿ ਗੁੰਦਾਈ ਪਟੀਆ ਭਰੀਐ ਮਾਗ
ਸੰਧੂਰੇ ॥ ਅਗੈ ਗਈ ਨ ਮੰਨੀਆ ਮਰਉ ਵਿਸੁਰਿ ਵਿਸੁਰੇ ॥ ਮੈ ਰੋਵੰਦੀ ਸਭੁ
ਜਗੁ ਰੁਨਾ ਰੁੰਨੜੇ ਵਣਹੁ ਪੰਖੇਰੂ ॥ ਇਕੁ ਨ ਰੁਨਾ ਮੇਰੇ ਤਨ ਕਾ ਬਿਰਹਾ
ਜਿਨਿ ਹਉ ਪਿਰਹੁ ਵਿਛੋੜੀ ॥ ਸੁਪਨੈ ਆਇਆ ਭੀ ਗਇਆ ਮੈ ਜਲੁ
ਭਰਿਆ ਰੋਇ ॥ ਆਇ ਨ ਸਕਾ ਤੁਝ ਕਨਿ ਪਿਆਰੇ ਭੇਜਿ ਨ ਸਕਾ ਕੋਇ ॥
ਆਉ ਸਭਾਗੀ ਨੀਦੜੀਏ ਮਤੁ ਸਹੁ ਦੇਖਾ ਸੋਇ ॥ ਤੈ ਸਾਹਿਬ ਕੀ ਬਾਤ ਜਿ
ਆਖੈ ਕਹੁ ਨਾਨਕ ਕਿਆ ਦੀਜੈ ॥ ਸੀਸੁ ਵਢੇ ਕਰਿ ਬੈਸਣੁ ਦੀਜੈ ਵਿਣੁ
ਸਿਰ ਸੇਵ ਕਰੀਜੈ ॥ ਕਿਉ ਨ ਮਰੀਜੈ ਜੀਅੜਾ ਨ ਦੀਜੈ ਜਾ ਸਹੁ ਭਇਆ
ਵਿਡਾਣਾ ॥ ੧ ॥ ੩ ॥ [ਪੰਨਾ ੫੫੭]

ਪਦ ਅਰਥ :—ਮੋਰੀ—ਮੋਰਾਂ ਨੇ । ਰੁਣਬੁਣ—ਮਿੱਠਾ ਗੀਤ । ਲਾਇਆ—ਸ਼ੁਰੂ ਕੀਤਾ ।
ਤੇਰੇ—(ਹੇ ਪ੍ਰਭੂ !) ਤੇਰੇ ਇਹ ਕੁਦਰਤੀ ਦਿੱਸ । ਮੁੰਧ—ਇਸਤ੍ਰੀ । ਕਟਾਰ—ਕਟਾਰ ।
ਜੇਵਡਾ—ਜੇਵੜਾ, ਫਾਹੀ । ਤਿਨਿ—(ਕੁਦਰਤਿ ਦੇ) ਇਸ (ਸੁਹਾਵਣੇ ਸਰੂਪ) ਨੇ । ਲੁਭਾ-
ਇਆ—ਮੋਹ ਲਿਆ ਹੈ । ਦਰਸਨ ਵਿਟਹੁ—ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ ਰਿਹਾ
ਹੈ । ਖੰਨੀਐ ਵੰਞਾ—ਮੈਂ ਟੋਟੇ ਟੋਟੇ ਹੁੰਦਾ ਹਾਂ । ਜਾ ਤੂ—ਚੁੰਕਿ ਤੂੰ (ਇਸ ਕੁਦਰਤਿ ਵਿਚ
ਮੈਨੂੰ ਦਿੱਸ ਰਿਹਾ ਹੈ) । ਮੈਂ ਮਾਣੁ ਕੀਆ ਹੈ,—ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ ਕਿ
ਤੇਰੀ ਇਹ ਕੁਦਰਤਿ ਸੁਹਾਵਣੀ ਹੈ ।

ਅਰਥ :—ਹੇ ਭੈਣ ! ਸਾਵਣ (ਦਾ ਮਹੀਨਾ) ਆ ਗਿਆ ਹੈ (ਸਾਵਣ ਦੀਆਂ
ਕਾਲੀਆਂ ਘਟਾਂ ਵੇਖ ਕੇ ਸੋਹਣੇ) ਮੋਰਾਂ ਨੇ ਮਿੱਠੇ ਗੀਤ ਸ਼ੁਰੂ ਕਰ ਦਿੱਤੇ ਹਨ (ਤੇ ਪੈਲਾਂ
ਪਾਣੀਆਂ ਸ਼ੁਰੂ ਕਰ ਦਿੱਤੀਆਂ ਹਨ) । (ਹੇ ਪ੍ਰਭੂ !) ਤੇਰੀ ਇਹ ਸੋਹਣੀ ਕੁਦਰਤਿ ਮੈਂ
ਜੀਵ-ਇਸਤ੍ਰੀ ਵਾਸਤੇ, ਮਾਨੋ, ਕਟਾਰ ਹੈ (ਜੋ ਮੇਰੇ ਅੰਦਰ ਬਿਰਹੋਂ ਦੀ ਚੋਟ ਲਾ ਰਹੀ ਹੈ)
ਫਾਹੀ ਹੈ, ਇਸ ਨੇ ਮੈਨੂੰ ਤੇਰੇ ਦੀਦਾਰ ਦੀ ਪ੍ਰੇਮਣ ਨੂੰ ਮੋਹ ਲਿਆ ਹੈ (ਤੇ ਮੈਨੂੰ ਤੇਰੇ ਚਰਨਾਂ
ਵਿਚ ਖਿੱਚੀ ਜਾ ਰਹੀ ਹੈ) । (ਹੇ ਪ੍ਰਭੂ !) ਤੇਰੇ ਇਸ ਸੋਹਣੇ ਸਰੂਪ ਤੋਂ ਜੋ ਹੁਣ ਦਿੱਸ
ਰਿਹਾ ਹੈ ਮੈਂ ਸਦਕੇ ਹਾਂ ਸਦਕੇ ਹਾਂ (ਤੇਰਾ ਇਹ ਸਰੂਪ ਮੈਨੂੰ ਤੇਰਾ ਨਾਮ ਚੇਤੇ ਕਰਾ ਰਿਹਾ
ਹੈ, ਤੇ) ਮੈਂ ਤੇਰੇ ਨਾਮ ਤੋਂ ਕੁਰਬਾਨ ਹਾਂ । (ਹੇ ਪ੍ਰਭੂ !) ਚੁੰਕਿ ਤੂੰ (ਇਸ ਕੁਦਰਤਿ ਵਿਚ
ਮੈਨੂੰ ਦਿੱਸ ਰਿਹਾ ਹੈ) ਮੈਂ ਇਹ ਆਖਣ ਦਾ ਹੌਸਲਾ ਕੀਤਾ ਹੈ (ਕਿ ਤੇਰੀ ਇਹ ਕੁਦਰਤਿ
ਸੁਹਾਵਣੀ ਹੈ) । ਜੇ ਕੁਦਰਤਿ ਵਿਚ ਤੂੰ ਨਾ ਦਿੱਸੋਂ ਤਾਂ ਇਹ ਆਖਣ ਵਿਚ ਕੀਹ ਸਵਾਦ
ਰਹਿ ਜਾਏ ਕਿ ਇਹ ਕੁਦਰਤਿ ਸੋਹਣੀ ਹੈ ?

ਪਦ ਅਰਥ:—ਭੰਨੁ—ਤੋੜ ਦੇ। ਸਿਉ—ਨਾਲ। ਮੁੰਧੇ—ਹੇ ਇਸਤ੍ਰੀਏ ! ਸਣੁ—ਸਮੇਤ। ਬਾਹੀ—ਪਲੰਘ ਦੀਆਂ ਹੀਆਂ। ਏਤੇ—ਇਤਨੇ, ਇਹ ਕਈ। ਵੇਸ—ਸਿੰਗਾਰ। ਕਰੇਦੀਏ—ਕਰਨ ਵਾਲੀਏ ! ਰਾਤੋ—ਰੱਤਾ ਹੋਇਆ ਹੈ, ਪਿਆਰ ਕਰ ਰਿਹਾ ਹੈ। ਅਵਰਾਹਾ—ਹੋਰਨਾਂ ਨਾਲ। ਮਨੀਆਰੁ—ਚੂੜੀਆਂ ਚਾੜਨ ਵਾਲਾ। ਨਾ ਸੇ ਵੰਗੁੜੀਆਹਾ—ਨਾਹ ਹੀ ਉਹ ਵੰਗਾਂ ਸੋਹਣੀਆਂ ਜਾਣੇ। ਸਹ ਕੰਠਿ—ਖਸਮ ਦੇ ਗਲ ਨਾਲ। ਜਲਨੁ—ਸੜ ਜਾਣ [ਵਿਆਕਰਨ ਅਨੁਸਾਰ ਲਫਜ਼ 'ਜਲਨੁ' ਹੁਕਮੀ ਭਵਿੱਖਤ, ਅੱਨ ਪੁਰਖ, ਬਹੁ ਵਚਨ ਹੈ। ਇਸ ਦਾ ਇਕ ਵਚਨ ਹੈ 'ਜਲਉ', ਜਿਵੇਂ "ਕਲਮ ਜਲਉ ਸਣੁ ਮਸਵਾਣੀਐ"]। ਸਭਿ—ਸਾਰੀਆਂ। ਰਾਵਣਿ—ਪ੍ਰਸੰਨ ਕਰਨ। ਹਉ—ਮੈਂ। ਦਾਧੀ—ਤੱਤੀ, (ਵਿਕਾਰਾਂ ਵਿਚ) ਸੜੀ ਹੋਈ। ਕੈ ਦਰਿ—ਕਿਸ ਦੇ ਦਰ ਤੇ ? ਅੰਮਾਲੀ—[ਅਸੁ ਆਲੀ] ਹੇ ਸਖੀ ! ਖਰੀ—ਬਹੁਤ। ਸੁਚਜੀ—ਚੰਗੇ ਚੱਜ ਵਾਲੀ, ਚੰਗੀ ਕਰਤੂਤ ਵਾਲੀ। ਏਕਿ—ਇੱਕ ਦੇ ਕਾਰਨ, ਇੱਕ ਭੀ ਗੁਣ ਦੇ ਕਾਰਨ। ਮਾਠਿ—ਸਵਾਰ ਕੇ। ਗੁੰਦਾਈ—ਮੈਂ ਗੁੰਦਾਂਦੀ ਹਾਂ। ਮਾਗ—ਪੱਟੀਆਂ ਵਿਚਲਾ ਚੀਰ। ਨ ਮੰਨੀਆ—ਮੈਨੂੰ ਆਦਰ ਨਹੀਂ ਮਿਲਦਾ। ਮਰਉ—ਮੈਂ ਮਰਦੀ ਹਾਂ। ਵਿਸੂਰਿ ਵਿਸੂਰੇ—ਵਿਸੂਰਿ, ਵਿਸੂਰਿ ਝੁਰ ਝੁਰ ਕੇ, ਧੁਖ ਧੁਖ ਕੇ।

ਅਰਥ :—ਹੇ ਭੋਲੀ ਇਸਤ੍ਰੀਏ ! (ਤੂੰ ਪਤੀ ਨੂੰ ਮਿਲਣ ਲਈ ਆਪਣੀਆਂ ਬਾਹਾਂ ਵਿਚ ਚੂੜਾ ਪਾਇਆ, ਤੇ ਹੋਰ ਭੀ ਕਈ ਸਿੰਗਾਰ ਕੀਤੇ, ਪਰ) ਹੇ ਇਤਨੇ ਸਿੰਗਾਰ ਕਰਦੀਏ ਨਾਰੇ ! ਜੇ ਤੇਰਾ ਪਤੀ (ਫਿਰ ਭੀ) ਹੋਰਨਾਂ ਨਾਲ ਹੀ ਪਿਆਰ ਕਰਦਾ ਰਿਹਾ (ਤਾਂ ਇਹਨਾਂ ਸਿੰਗਾਰਾਂ ਦਾ ਕੀਹ ਲਾਭ ?, ਫਿਰ) ਪਲੰਘ ਨਾਲ ਮਾਰ ਕੇ ਆਪਣਾ ਚੂੜਾ ਭੰਨ ਦੇ, ਪਲੰਘ ਦੀਆਂ ਹੀਆਂ ਭੀ ਭੰਨ ਦੇ ਤੇ ਆਪਣੀਆਂ ਸਜਾਈਆਂ ਬਾਹਾਂ ਭੀ ਭੰਨ ਦੇ ਕਿਉਂਕਿ ਨਾਹ ਇਹਨਾਂ ਬਾਹਾਂ ਨੂੰ ਸਜਾਣ ਵਾਲਾ ਮਨਿਆਰ ਹੀ ਤੇਰਾ ਕੁਝ ਸਵਾਰ ਸਕਿਆ, ਨਾਹ ਹੀ ਉਸ ਦੀਆਂ ਦਿੱਤੀਆਂ ਚੂੜੀਆਂ ਤੇ ਵੰਗਾਂ ਕਿਸੇ ਕੰਮ ਆਈਆਂ। ਸੜ ਜਾਣ ਉਹ (ਸਜਾਈਆਂ) ਬਾਹਾਂ ਜੋ ਖਸਮ ਦੇ ਗਲ ਨਾਹ ਲੱਗ ਸਕੀਆਂ। (ਭਾਵ, ਜੇ ਜੀਵ-ਇਸਤ੍ਰੀ ਸਾਰੀ ਉਮਰ ਧਾਰਮਿਕ ਭੇਖ ਕਰਨ ਵਿਚ ਹੀ ਗੁਜ਼ਾਰ ਦੇਵੇ, ਇਸ ਨੂੰ ਧਰਮ-ਉਪਦੇਸ ਦੇਣ ਵਾਲਾ ਭੀ ਜੇ ਬਾਹਰਲੇ ਭੇਖ ਵਲ ਹੀ ਪ੍ਰੇਰਦਾ ਰਹੇ, ਤਾਂ ਇਹ ਸਾਰੇ ਉੱਦਮ ਵਿਅਰਥ ਚਲੇ ਗਏ, ਕਿਉਂਕਿ ਧਾਰਮਿਕ ਭੇਖਾਂ ਨਾਲ ਪਰਮਾਤਮਾ ਨੂੰ ਪ੍ਰਸੰਨ ਨਹੀਂ ਕਰ ਸਕੀਦਾ। ਉਸ ਦੇ ਨਾਲ ਤਾਂ ਸਿਰਫ ਆਤਮਕ ਮਿਲਾਪ ਹੀ ਹੋ ਸਕਦਾ ਹੈ)।

(ਪ੍ਰਭੂ-ਚਰਨਾਂ ਵਿਚ ਜੁੜਨ ਵਾਲੀਆਂ) ਸਾਰੀਆਂ ਸਹੇਲੀਆਂ (ਤਾਂ) ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਦੇ ਜਤਨ ਕਰ ਰਹੀਆਂ ਹਨ (ਪਰ ਮੈਂ ਜੇਹੜੀ ਨਿਰੇ ਵਿਖਾਵੇ ਦੇ ਹੀ ਧਰਮ-ਭੇਖ ਕਰਦੀ ਰਹੀ) ਮੈਂ ਸੜੇ ਕਰਮਾਂ ਵਾਲੀ ਕਿਸ ਦੇ ਦਰ ਤੇ ਜਾਵਾਂ ? ਹੇ ਸਖੀ ! ਮੈਂ (ਇਹਨਾਂ ਧਰਮ-ਭੇਖਾਂ ਤੇ ਹੀ ਟੋਕ ਰੱਖ ਕੇ) ਆਪਣੇ ਵਲੋਂ ਤਾਂ ਬੜੀ ਚੰਗੀ ਕਰਤੂਤ ਵਾਲੀ

ਬਣੀ ਬੈਠੀ) ਹਾਂ । ਪਰ, ਪ੍ਰਭੂ ਪਤੀ ! ਕਿਸੇ ਇੱਕ ਭੀ ਗੁਣ ਕਰ ਕੇ ਮੈਂ ਤੈਨੂੰ ਪਸੰਦ ਨਹੀਂ ਆ ਰਹੀ । ਮੈਂ ਸਵਾਰ ਸਵਾਰ ਕੇ ਪੱਟੀਆਂ ਗੁੰਦਾਂਦੀ ਹਾਂ, ਮੋਰੀਆਂ ਪੱਟੀਆਂ ਦੇ ਚੀਰ ਵਿਚ ਸੰਧੂਰ ਭੀ ਭਰਿਆ ਜਾਂਦਾ ਹੈ, ਪਰ ਤੇਰੀ ਹਜ਼ੂਰੀ ਵਿਚ ਮੈਂ ਫਿਰ ਭੀ ਪ੍ਰਵਾਨ ਨਹੀਂ ਹੋ ਰਹੀ, (ਇਸ ਵਾਸਤੇ) ਝੂਰ ਝੂਰ ਕੇ ਮਰ ਰਹੀ ਹਾਂ ।

ਪਦ ਅਰਥ:—ਰੁੰਨਾ—ਰੋ ਪਿਆ ਹੈ, ਤਰਸ ਕਰ ਰਿਹਾ ਹੈ। ਵਣਹੁ—ਜੰਗਲ ਵਿਚੋਂ। ਪੰਖੇਰੂ—ਪੰਛੀ। ਇਕੁ—ਸਿਰਫ਼। ਮੇਰੇ ਤਨ ਕਾ ਬਿਰਹਾ—ਮੇਰੇ ਅੰਦਰਲਾ ਤੇਰੇ ਚਰਨਾਂ ਤੋਂ ਵਿਛੋੜਾ। ਜਿਨਿ—ਜਿਸ (ਵਿਛੋੜੇ) ਨੇ। ਪਿਰਹੁ—ਪਤੀ (-ਪ੍ਰਭੂ) ਤੋਂ। ਸੁਪਨੈ—ਸੁਪਨੇ ਵਿਚ। ਭੀ—ਮੁੜ। ਜਲੁ ਭਰਿਆ ਰੋਇ—ਹੰਝੂ ਭਰ ਕੇ ਰੋਈ। ਤੁਝ ਕਨਿ—ਤੇਰੇ ਪਾਸ। ਕੋਇ—ਕਿਸੇ ਨੂੰ। ਮਤੁ ਦੇਖਾ—ਸ਼ਾਇਦ ਮੈਂ ਵੇਖ ਲਵਾਂ। ਜਿ—ਜੇਹੜਾ ਮਨੁੱਖ। ਦੀਜੈ—ਦੇਣਾ ਚਾਹੀਦਾ ਹੈ। ਵਢੇ ਕਰਿ—ਵੱਢ ਕੇ। ਬੈਸਣੁ—ਬੈਠਣ ਲਈ ਥਾਂ। ਕਿਉ ਨ ਮਰੀਜੈ—ਆਪਾ ਭਾਵ ਕਿਉਂ ਨ ਮਾਰੀਏ? ਕਿਉ ਜੀਅੜਾ ਨ ਦੀਜੈ—ਜਿੰਦ ਕਿਉਂ ਨ ਸਦਕੇ ਕਰੀਏ? ਵਿਡਾਣਾ—ਓਪਰਾ, ਬਿਗਾਨਾ। ੧।

ਅਰਥ:—(ਪ੍ਰਭੂ-ਪਤੀ ਤੋਂ ਵਿਛੜ ਕੇ) ਮੈਂ ਇਤਨੀ ਦੁਖੀ ਹੋ ਰਹੀ ਹਾਂ (ਕਿ) ਸਾਰਾ ਜਗਤ ਮੇਰੇ ਉਤੇ ਤਰਸ ਕਰ ਰਿਹਾ ਹੈ, ਜੰਗਲ ਦੇ ਪੰਛੀ ਭੀ (ਮੇਰੀ ਦੁਖੀ ਹਾਲਤ-ਤੇ) ਤਰਸ ਕਰ ਰਹੇ ਹਨ। ਸਿਰਫ਼ ਇਹ ਮੇਰੇ ਅੰਦਰਲਾ ਵਿਛੋੜਾ ਹੀ ਹੈ ਜੋ ਤਰਸ ਨਹੀਂ ਕਰਦਾ (ਜੋ ਮੇਰੀ ਖ਼ਲਾਸੀ ਨਹੀਂ ਕਰਦਾ), ਇਸੇ ਨੇ ਮੈਨੂੰ ਪ੍ਰਭੂ-ਪਤੀ ਤੋਂ ਵਿਛੋੜਿਆ ਹੋਇਆ ਹੈ।

(ਹੇ ਪਤੀ!) ਮੈਨੂੰ ਤੂੰ ਸੁਪਨੇ ਵਿਚ ਮਿਲਿਆ (ਸੁਪਨਾ ਮੁੱਕਿਆ, ਤੇ ਤੂੰ) ਫਿਰ ਚਲਾ ਗਿਆ, (ਵਿਛੋੜੇ ਦੇ ਦੁੱਖ ਵਿਚ) ਮੈਂ ਹੰਝੂ ਭਰ ਕੇ ਰੋਈ। ਹੇ ਪਿਆਰੇ! ਮੈਂ (ਨਿਮਾਣੀ) ਤੇਰੇ ਪਾਸ ਅੱਪੜ ਨਹੀਂ ਸਕਦੀ, ਮੈਂ (ਗਰੀਬ) ਕਿਸੇ ਨੂੰ ਤੇਰੇ ਪਾਸ ਘੱਲ ਨਹੀਂ ਸਕਦੀ (ਜੋ ਮੇਰੀ ਹਾਲਤ ਤੈਨੂੰ ਦੱਸੇ। ਨੀਂਦ ਅੱਗੇ ਹੀ ਤਰਲੇ ਕਰਦੀ ਹਾਂ—) ਹੇ ਭਾਗਾਂ ਵਾਲੀ ਸੋਹਣੀ ਨੀਂਦ! ਤੂੰ (ਮੇਰੇ ਕੋਲ ਆ) ਸ਼ਾਇਦ (ਤੇਰੀ ਰਾਹੀਂ ਹੀ) ਮੈਂ ਆਪਣੇ ਖਸਮ-ਪ੍ਰਭੂ ਦਾ ਦੀਦਾਰ ਕਰ ਸਕਾਂ।

ਹੇ ਨਾਨਕ! (ਪ੍ਰਭੂ-ਦਰ ਤੇ) ਆਖ—ਹੇ ਮੇਰੇ ਮਾਨਿਕ! ਜੇ ਕੋਈ ਗੁਰਮੁਖਿ ਮੈਨੂੰ ਤੇਰੀ ਕੋਈ ਗੱਲ ਸੁਣਾਵੇ ਤਾਂ ਮੈਂ ਉਸ ਅੱਗੇ ਕੇਹੜੀ ਭੇਟ ਧਰਾਂ। ਆਪਣਾ ਸਿਰ ਵੱਢ ਕੇ ਮੈਂ ਉਸ ਦੇ ਬੈਠਣ ਲਈ ਆਸਣ ਬਣਾ ਦਿਆਂ (ਭਾਵ,) ਆਪਾ-ਭਾਵ ਦੂਰ ਕਰ ਕੇ ਮੈਂ ਉਸ ਦੀ ਸੇਵਾ ਕਰਾਂ।

ਜਦੋਂ ਸਾਡਾ ਪ੍ਰਭੂ-ਪਤੀ (ਸਾਡੀ ਮੂਰਖਤਾ ਦੇ ਕਾਰਨ) ਸਾਥੋਂ ਓਪਰਾ ਹੋ ਜਾਏ (ਤਾਂ ਉਸ ਨੂੰ ਮੁੜ ਆਪਣਾ ਬਨਾਣ ਲਈ ਇਹੀ ਇਕ ਤਰੀਕਾ ਹੈ ਕਿ) ਅਸੀਂ ਆਪਾ-ਭਾਵ

ਮਾਰ ਦੇਈਏ, ਤੇ ਆਪਣੀ ਜਿੰਦ ਉਸ ਤੋਂ ਸਦਕੇ ਕਰ ਦੇਈਏ । ੧ । ੩ ।

ਵਡਹੰਸ ਮਹਲਾ ੩ ਘਰੁ ੧

੧ ਓ ਸਤਿਗੁਰ ਪ੍ਰਸਾਦਿ ॥ ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ
ਮਨੁ ਹਛਾ ਨ ਹੋਇ ॥ ਇਹੁ ਜਗਤੁ ਭਰਮਿ ਭੁਲਾਇਆ ਵਿਰਲਾ ਬੁਝੈ ਕੋਇ
॥ ੧ ॥ ਜਪਿ ਮੰਨ ਮੇਰੇ ਤੂ ਏਕੈ ਨਾਮੁ ॥ ਸਤਗੁਰਿ ਦੀਆ ਮੋ ਕਉ ਏਹੁ
ਨਿਧਾਨੁ ॥ ੧ ॥ ਰਹਾਉ ॥ ਸਿਧਾ ਕੇ ਆਸਣੁ ਜੇ ਸਿਖੈ ਇੰਦ੍ਰੀ ਵਸਿ ਕਰਿ
ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥ ੨ ॥ ਇਸੁ
ਮਨ ਕਉ ਹੋਰੁ ਸੰਜਮੁ ਕੇ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ
ਮਿਲਿਐ ਉਲਟੀ ਭਈ ਕਹਣਾ ਕਿਛੁ ਨ ਜਾਇ ॥ ੩ ॥ ਭਣਤਿ ਨਾਨਕੁ
ਸਤਿਗੁਰ ਕਉ ਮਿਲਦੇ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ
ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥ ੪ ॥ ੧ ॥ [ਪੰਨਾ ੫੫੮]

ਪਦ ਅਰਥ :- ਮਨਿ ਮੈਲੈ—(ਵਿਕਾਰਾਂ ਨਾਲ) ਮੈਲੇ ਮਨ ਦੀ ਰਾਹੀਂ । ਤਨਿ ਧੋਤੈ—ਧੋਤੇ ਹੋਏ ਸਰੀਰ ਦੀ ਰਾਹੀਂ, ਜੋ ਸਰੀਰ ਨੂੰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਾ ਲਿਆ ਜਾਏ । ਭਰਮਿ—ਭੁਲੇਖੇ ਵਿਚ (ਪੈ ਕੇ) । ੧ । ਰਹਾਉ ।

ਮਨ—ਹੇ ਮਨ ! ਸਤਗੁਰਿ—ਗੁਰੂ ਨੇ । ਮੋ ਕਉ—ਮੈਨੂੰ । ਨਿਧਾਨੁ—ਖਜ਼ਾਨਾ । ੧ ।

ਸਿਖੈ—ਸਿੱਖ ਲਏ । ਵਸਿ ਕਰਿ—ਵੱਸ ਵਿਚ ਕਰ ਕੇ । ੨ ।

ਸੰਜਮੁ—ਜਤਨ, ਤਰੀਕਾ । ਸਤਿਗੁਰਿ ਮਿਲਿਐ—ਜੇ ਗੁਰੂ ਮਿਲ ਪਏ । ੩ ।

ਭਣਤਿ—ਆਖਦਾ ਹੈ । ਕਉ—ਨੂੰ । ਮਰੈ—(ਵਿਕਾਰਾਂ ਵਲੋਂ) ਅਛੋਹ ਹੋ ਜਾਏ । ਸਬਦਿ—ਸ਼ਬਦ ਦੀ ਰਾਹੀਂ । ੪ ।

ਅਰਥ :- ਹੇ ਮੇਰੇ ਮਨ ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖਜ਼ਾਨਾ ਮੈਨੂੰ ਗੁਰੂ ਨੇ ਬਖਸ਼ਿਆ ਹੈ । ੧ । ਰਹਾਉ ।

ਹੇ ਭਾਈ ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ) ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥ ਆਦਿਕਾਂ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ੍ਰ ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ੍ਰਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ । ੧ ।

ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ

ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ । ੨ ।

ਹੇ ਭਾਈ ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ੍ਰ ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ । ੩ ।

ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ੍ਰ ਹੋ ਜਾਂਦਾ ਹੈ । ੪ । ੧ ।

ਵਡਹੰਸੁ ਮਹਲਾ ੩ ॥ ਨਦਰੀ ਸਤਗੁਰੁ ਸੇਵੀਐ ਨਦਰੀ ਸੇਵਾ ਹੋਇ ॥
ਨਦਰੀ ਇਹੁ ਮਨੁ ਵਸਿ ਆਵੈ ਨਦਰੀ ਮਨੁ ਨਿਰਮਲੁ ਹੋਇ ॥੧॥ ਮੇਰੇ ਮਨ ਚੇਤਿ ਸਚਾ ਸੋਇ ॥ ਏਕੋ ਚੇਤਹਿ ਤਾ ਸੁਖੁ ਪਾਵਹਿ ਫਿਰਿ ਦੂਖੁ ਨ ਮੂਲੇ ਹੋਇ ॥ ੧ ॥ ਰਹਾਉ ॥ ਨਦਰੀ ਮਰਿ ਕੈ ਜੀਵੀਐ ਨਦਰੀ ਸਬਦੁ ਵਸੈ ਮਨਿ ਆਇ ॥ ਨਦਰੀ ਹੁਕਮੁ ਬੁਝੀਐ ਹੁਕਮੇ ਰਹੈ ਸਮਾਇ ॥੨॥ ਜਿਨਿ ਜਿਹਵਾ ਹਰਿ ਰਸੁ ਨ ਚਖਿਓ ਸਾ ਜਿਹਵਾ ਜਲਿ ਜਾਉ ॥ ਅਨ ਰਸ ਸਾਦੇ ਲਗਿ ਰਹੀ ਦੁਖੁ ਪਾਇਆ ਦੂਜੈ ਭਾਇ ॥ ੩ ॥ ਸਭਨਾ ਨਦਰਿ ਏਕ ਹੈ ਆਪੇ ਫਰਕੁ ਕਰੇਇ ॥ ਨਾਨਕ ਸਤਗੁਰਿ ਮਿਲਿਐ ਫਲੁ ਪਾਇਆ ਨਾਮੁ ਵਡਾਈ ਦੇਇ ॥ ੪ ॥ [ਪੰਨਾ ੫੫੮]

ਪਦ ਅਰਥ :—ਨਦਰੀ—(ਪਰਮਾਤਮਾ ਦੀ ਕਿਰਪਾ ਦੀ) ਨਜ਼ਰ ਨਾਲ । ਸੇਵੀਐ—ਸੇਵਾ ਕੀਤੀ ਜਾ ਸਕਦੀ ਹੈ, ਸਰਨ ਲਈ ਜਾ ਸਕਦੀ ਹੈ । ਵਸਿ—ਕਾਬੂ ਵਿਚ । ਨਿਰਮਲੁ—ਪਵਿਤ੍ਰ । ੧ ।

ਚੇਤਿ—ਸਿਮਰ, ਯਾਦ ਕਰਦਾ ਰਹੁ । ਸਚਾ—ਸਦਾ ਕਾਇਮ ਰਹਿਣ ਵਾਲਾ ਪ੍ਰਭੂ । ਮੂਲੇ—ਬਿਲਕੁਲ । ੧ । ਰਹਾਉ ।

ਮਰਿ ਕੈ—ਵਿਕਾਰਾਂ ਵਲੋਂ ਅਛੋਹ ਹੋ ਕੇ । ਜੀਵੀਐ—ਆਤਮਕ ਜੀਵਨ ਪ੍ਰਾਪਤ ਕਰੀਦਾ ਹੈ । ਮਨਿ—ਮਨ ਵਿਚ । ਹੁਕਮੇ—ਹੁਕਮਿ ਹੀ, ਹੁਕਮ ਵਿਚ ਹੀ । ੨ ।

ਜਿਨਿ—ਜਿਸ ਨੇ । ਜਿਨਿ ਜਿਹਵਾ—ਜਿਸ ਜੀਭ ਨੇ । ਜਲਿ ਜਾਉ—ਸੜ ਜਾਏ, ਉਹ ਸੜਨ-ਜੋਗ ਹੈ । ਅਨ—ਹੋਰ ਹੋਰ । ਸਾਦੇ—ਸਾਦਿ, ਸੁਆਦ ਵਿਚ । ਦੂਜੈ ਭਾਇ—ਮਾਇਆ

ਦੇ ਪਿਆਰ ਵਿਚ । ੩ ।

ਆਪੇ-ਆਪ ਹੀ । ਕਰੋਇ-ਕਰਦਾ ਹੈ । ਸਤਿਗੁਰਿ ਮਿਲਿਐ-ਜੇ ਗੁਰੂ ਮਿਲ ਪਏ । ਦੇਇ-ਦੇਂਦਾ ਹੈ । ੪ ।

ਅਰਥ :-ਹੇ (ਮੇਰੇ) ਮਨ ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ । ਜੇ ਤੂੰ ਉਸ ਇਕ ਪਰਮਾਤਮਾ ਨੂੰ ਯਾਦ ਕਰਦਾ ਰਹੇਂਗਾ ਤਾਂ ਸੁਖ ਹਾਸਲ ਕਰੇਂਗਾ, ਤੇ, ਤੈਨੂੰ ਕਦੇ ਭੀ ਕੋਈ ਦੁੱਖ ਨਹੀਂ ਪੈ ਸਕੇਗਾ । ੧ । ਰਹਾਉ ।

(ਹੇ ਭਾਈ !) ਪਰਮਾਤਮਾ ਦੀ ਮੋਹਰ ਦੀ ਨਿਗਾਹ ਨਾਲ ਹੀ ਗੁਰੂ ਦੀ ਸਰਨ ਪੈ ਸਕੀਦਾ ਹੈ, ਮੋਹਰ ਦੀ ਨਜ਼ਰ ਨਾਲ ਹੀ ਪਰਮਾਤਮਾ ਦੀ ਸੇਵਾ-ਭਗਤੀ ਹੋ ਸਕਦੀ ਹੈ । ਮੋਹਰ ਦੀ ਨਿਗਾਹ ਨਾਲ ਹੀ ਇਹ ਮਨ ਕਾਬੂ ਵਿਚ ਆਉਂਦਾ ਹੈ, ਤੇ, ਪਵਿਤ੍ਰ ਹੋ ਜਾਂਦਾ ਹੈ । ੧ ।

(ਹੇ ਭਾਈ !) ਪਰਮਾਤਮਾ ਦੀ ਕਿਰਪਾ ਦੀ ਨਜ਼ਰ ਨਾਲ ਹੀ ਵਿਕਾਰਾਂ ਵਲੋਂ ਹਟ ਕੇ ਆਤਮਕ ਜੀਵਨ ਹਾਸਲ ਕਰੀਦਾ ਹੈ, ਤੇ, ਗੁਰੂ ਦਾ ਸ਼ਬਦ ਮਨ ਵਿਚ ਆ ਵੱਸਦਾ ਹੈ । ਮੋਹਰ ਦੀ ਨਿਗਾਹ ਨਾਲ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝ ਸਕੀਦਾ ਹੈ, ਤੇ, ਰਜ਼ਾ ਵਿਚ ਹੀ ਸਦਾ ਟਿਕੇ ਰਹੀਦਾ ਹੈ । ੨ ।

ਹੇ ਭਾਈ ! ਜਿਸ ਜੀਭ ਨੇ ਕਦੇ ਪਰਮਾਤਮਾ ਦੇ ਨਾਮ ਦਾ ਸੁਆਦ ਨਹੀਂ ਚੱਖਿਆ ਉਹ ਜੀਭ ਸੜਨ-ਜੋਗੀ ਹੀ ਹੈ, (ਕਿਉਂਕਿ ਜਿਸ ਮਨੁੱਖ ਦੀ ਜੀਭ ਹੋਰ ਹੋਰ ਰਸਾਂ ਦੇ ਸੁਆਦ ਵਿਚ ਲੱਗੀ ਰਹਿੰਦੀ ਹੈ, ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਦੁੱਖ (ਹੀ) ਪਾਂਦਾ ਰਹਿੰਦਾ ਹੈ । ੩।

(ਹੇ ਭਾਈ ! ਉਂਵ ਤਾਂ) ਸਭ ਜੀਵਾਂ ਉਤੇ ਇਕ ਪਰਮਾਤਮਾ ਦੀ ਹੀ ਕਿਰਪਾ ਦੀ ਨਜ਼ਰ ਰਹਿੰਦੀ ਹੈ, (ਪਰ ਕੋਈ ਚੰਗਾ ਬਣ ਜਾਂਦਾ ਹੈ ਕੋਈ ਵਿਕਾਰੀ ਹੋ ਜਾਂਦਾ ਹੈ, ਇਹ) ਫਰਕ (ਭੀ) ਪਰਮਾਤਮਾ ਆਪ ਹੀ ਬਣਾਂਦਾ ਹੈ (ਕਿਉਂਕਿ) ਹੇ ਨਾਨਕ ! ਜੇ ਗੁਰੂ ਮਿਲ ਪਏ (ਤਾਂ ਹੀ ਪਰਮਾਤਮਾ ਦੀ ਮੋਹਰ ਦੀ ਨਿਗਾਹ ਦਾ) ਫਲ ਮਿਲਦਾ ਹੈ (ਪਰਮਾਤਮਾ ਗੁਰੂ ਦੀ ਰਾਹੀਂ ਆਪਣਾ) ਨਾਮ ਬਖ਼ਸ਼ਦਾ ਹੈ (ਇਹ ਨਾਮ-ਪ੍ਰਾਪਤੀ ਹੀ ਸਭ ਤੋਂ ਵੱਡੀ) ਇੰਜਤ (ਹੈ) । ੪। ੨।

ਵਡਹੰਸੁ ਮਹਲਾ ੩ ॥ ਮਾਇਆ ਮੋਹੁ ਗੁਬਾਰੁ ਹੈ ਗੁਰ ਬਿਨੁ ਗਿਆਨੁ ਨ ਹੋਈ ॥ ਸਬਦਿ ਲਗੇ ਤਿਨ ਬੁਝਿਆ ਦੂਜੈ ਪਰਜ ਵਿਗੋਈ ॥ ੧ ॥ ਮਨ ਮੇਰੇ ਗੁਰਮਤਿ ਕਰਣੀ ਸਾਰੁ ॥ ਸਦਾ ਸਦਾ ਹਰਿ ਪ੍ਰਭੁ ਰਵਹਿ ਤਾ ਪਾਵਹਿ ਮੋਖ ਦੁਆਰੁ ॥ ੧ ॥ ਰਹਾਉ ॥ ਗੁਣ ਕਾ ਨਿਧਾਨੁ ਏਕੁ ਹੈ ਆਪੇ ਦੇਇ ਤਾ ਕੇ ਪਾਏ ॥ ਬਿਨੁ ਨਾਵੈ ਸਭ ਵਿਛੁੜੀ ਗੁਰ ਕੈ ਸਬਦਿ ਮਿਲਾਏ ॥੨॥ ਮੇਰੀ

ਮੇਰੀ ਕਰਦੇ ਘਟਿ ਗਏ ਤਿਨਾ ਹਥਿ ਕਿਹੁ ਨ ਆਇਆ ॥ ਸਤਗੁਰਿ ਮਿਲਿਐ
ਸਚਿ ਮਿਲੇ ਸਚਿ ਨਾਮਿ ਸਮਾਇਆ ॥੩॥ ਆਸਾ ਮਨਸਾ ਏਹੁ ਸਰੀਰੁ ਹੈ
ਅੰਤਰਿ ਜੋਤਿ ਜਗਾਏ ॥ ਨਾਨਕ ਮਨਮੁਖਿ ਬੰਧੁ ਹੈ ਗੁਰਮੁਖਿ ਮੁਕਤਿ ਕਰਾਏ ॥
੪॥੩॥ [ਪੰਨਾ ੫੫੯]

ਪਦ ਅਰਥ :- ਗੁਬਾਰੁ-ਘੁੱਪ ਹਨੇਰਾ । ਗਿਆਨੁ-ਆਤਮਕ ਜੀਵਨ ਦੀ ਸੂਝ ।
ਸਬਦਿ-ਸ਼ਬਦ ਵਿਚ । ਤਿਨ-ਉਹਨਾਂ ਨੇ । ਦੂਜੇ-ਮਾਇਆ ਦੇ ਮੋਹ ਵਿਚ । ਪਰਜ-
ਸ੍ਰਿਸ਼ਟੀ । ਵਿਗੋਈ-ਖੁਆਰ ਹੋ ਰਹੀ ਹੈ । ੧ ।

ਕਰਣੀ-ਜੀਵਨ-ਕਰਤੱਬ । ਸਾਰੁ-ਸੰਭਾਲ । ਰਵਹਿ-(ਜੇ) ਤੂੰ ਸਿਮਰਦਾ ਰਹੇਂ ।
ਮੋਖ-ਵਿਕਾਰਾਂ ਤੋਂ ਖਲਾਸੀ । ੧ । ਰਹਾਉ ।

ਨਿਧਾਨੁ-ਖਜ਼ਾਨਾ । ਦੇਇ-ਦੇਂਦਾ ਹੈ । ਕੋ-ਕੋਈ ਮਨੁੱਖ । ਸਬਦਿ-ਸ਼ਬਦ ਦੀ
ਰਾਹੀਂ । ੨ ।

ਘਟਿ ਗਏ-ਆਤਮਕ ਜੀਵਨ ਵਿਚ ਲਿੱਸੇ ਹੁੰਦੇ ਜਾਂਦੇ ਹਨ । ਹਥਿ-ਹੱਥ ਵਿਚ ।
ਕਿਹੁ-(ਆਤਮਕ ਜੀਵਨ ਵਿਚੋਂ) ਕੁਝ ਭੀ । ਸਤਿਗੁਰਿ ਮਿਲਿਐ-ਜੇ ਗੁਰੂ ਮਿਲ ਪਏ ।
ਸਚਿ-ਸਦਾ-ਥਿਰ ਪ੍ਰਭੂ ਵਿਚ । ਨਾਮਿ-ਨਾਮ ਵਿਚ । ੩ ।

ਮਨਸਾ-ਮਨ ਦਾ ਫੁਰਨਾ [ਸਨੀਯਾ] । ਜੋਤਿ ਜਗਾਏ-ਆਤਮਕ ਜੀਵਨ ਦੀ
ਰੌਸ਼ਨੀ ਕਰ ਦੇਂਦਾ ਹੈ । ਮਨਮੁਖਿ-ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਬੰਧੁ-
ਬੰਨ੍ਹ, ਰੋਕ । ਮੁਕਤਿ-(ਵਿਕਾਰਾਂ ਦੇ ਬੰਧਨਾਂ ਤੋਂ) ਖਲਾਸੀ । ੪ ।

ਅਰਥ :-ਹੇ ਮੇਰੇ ਮਨ ! ਗੁਰੂ ਦੀ ਮਤਿ ਲੈ ਕੇ ਜੀਵਨ-ਚਾਲ ਚੱਲ । ਜੇ ਤੂੰ ਸਦਾ
ਪਰਮਾਤਮਾ ਦਾ ਨਾਮ ਸਿਮਰਦਾ ਰਹੇਂ ਤਾਂ (ਮਾਇਆ ਦੇ ਬੰਧਨਾਂ ਤੋਂ) ਖਲਾਸੀ ਦਾ ਰਸਤਾ
ਲੱਭ ਲਏਂਗਾ । ੧ । ਰਹਾਉ ।

(ਹੇ ਭਾਈ ! ਆਤਮਕ ਜੀਵਨ ਦੇ ਰਸਤੇ ਵਿਚ) ਮਾਇਆ ਦਾ ਮੋਹ (ਮਾਨੋ) ਘੁੱਪ
ਹਨੇਰਾ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ (ਇਸ ਘੁੱਪ ਹਨੇਰੇ ਵਿਚੋਂ) ਆਤਮਕ ਜੀਵਨ
ਦੀ ਸੂਝ ਨਹੀਂ ਪੈ ਸਕਦੀ । ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜੇ ਰਹਿੰਦੇ ਹਨ ਉਹਨਾਂ
ਨੂੰ ਸੂਝ ਪੈ ਜਾਂਦੀ ਹੈ, (ਨਹੀਂ ਤਾਂ) ਮਾਇਆ ਦੇ ਮੋਹ ਵਿਚ ਫਸ ਕੇ ਸ੍ਰਿਸ਼ਟੀ ਖੁਆਰ
ਹੁੰਦੀ ਰਹਿੰਦੀ ਹੈ । ੧ ।

ਹੇ ਭਾਈ ! ਇਕ ਹਰਿ-ਨਾਮ ਹੀ ਸਾਰੇ ਗੁਣਾਂ ਦਾ ਖਜ਼ਾਨਾ ਹੈ, ਪਰ ਇਸ ਖਜ਼ਾਨੇ
ਨੂੰ ਤਦੋਂ ਹੀ ਕੋਈ ਮਨੁੱਖ ਹਾਸਲ ਕਰਦਾ ਹੈ ਜਦੋਂ ਪ੍ਰਭੂ ਆਪ ਹੀ ਇਹ ਖਜ਼ਾਨਾ ਦੇਂਦਾ

ਹੈ । ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਸ੍ਰਿਸ਼ਟੀ ਪਰਮਾਤਮਾ ਤੋਂ ਵਿਛੁੜੀ ਰਹਿੰਦੀ ਹੈ । ਗੁਰੂ ਦੇ ਸ਼ਬਦ ਵਿਚ ਜੋੜ ਕੇ (ਪ੍ਰਭੂ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ । ੨।

ਮਾਇਆ ਦੀ ਅਪਣੱਤ ਦੀਆਂ ਗੱਲਾਂ ਕਰ ਕਰ ਕੇ ਜੀਵ ਆਤਮਕ ਜੀਵਨ ਵਿਚ ਕਮਜ਼ੋਰ ਹੁੰਦੇ ਰਹਿੰਦੇ ਹਨ (ਆਤਮਕ ਜੀਵਨ ਦੇ ਸਰਮਾਏ ਵਿਚੋਂ) ਉਹਨਾਂ ਨੂੰ ਕੁਝ ਭੀ ਨਹੀਂ ਮਿਲਦਾ । (ਪਰ) ਜੇ ਗੁਰੂ ਮਿਲ ਪਏ ਤਾਂ ਜੀਵ ਸਦਾ-ਬਿਰ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਲੀਨ ਰਹਿੰਦੇ ਹਨ । ੩।

ਹੇ ਭਾਈ ! ਮਨੁੱਖ ਦਾ ਇਹ ਸਰੀਰ ਆਸਾ ਅਤੇ ਮਨਸਾ (ਨਾਲ ਖੜਾ ਰਹਿੰਦਾ) ਹੈ, (ਗੁਰੂ ਇਸ ਦੇ) ਅੰਦਰ ਆਤਮਕ ਜੀਵਨ ਦੀ ਰੋਸ਼ਨੀ ਪੈਦਾ ਕਰਦਾ ਹੈ । ਹੇ ਨਾਨਕ ! ਆਪਣੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਦੇ ਰਾਹ ਵਿਚ (ਆਸਾ ਮਨਸਾ ਦੀ) ਰੋਕ ਪਈ ਕਹਿੰਦੀ ਹੈ, ਗੁਰੂ ਦੀ ਸਰਨ ਪਏ ਮਨੁੱਖ ਨੂੰ (ਪਰਮਾਤਮਾ ਇਸ ਆਸਾ ਮਨਸਾ ਤੋਂ) ਖਲਾਸੀ ਦਿਵਾ ਦੇਂਦਾ ਹੈ । ੪। ੩।

ਵਡਹੰਸੁ ਮਹਲਾ ੩ ॥ ਸੋਹਾਗਣੀ ਸਦਾ ਮੁਖੁ ਉਜਲਾ ਗੁਰ ਕੈ ਸਹਜਿ ਸੁਭਾਇ ॥ ਸਦਾ ਪਿਰੁ ਰਾਵਹਿ ਆਪਣਾ ਵਿਚਹੁ ਆਪੁ ਗਵਾਇ ॥੧॥ ਮੇਰੇ ਮਨ ਤੂ ਹਰਿ ਹਰਿ ਨਾਮੁ ਧਿਆਇ ॥ ਸਤਿਗੁਰਿ ਮੈ ਕਉ ਹਰਿ ਦੀਆ ਬੁਝਾਇ ॥੧॥ ਰਹਾਉ ॥ ਦੋਹਾਗਣੀ ਖਰੀਆ ਬਿਲਲਾਦੀਆ ਤਿਨਾ ਮਹਲੁ ਨ ਪਾਇ ॥ ਦੂਜੈ ਭਾਇ ਕਰੂਪੀ ਦੁਖੁ ਪਾਵਹਿ ਆਗੈ ਜਾਇ ॥੨॥ ਗੁਣਵੰਤੀ ਨਿਤ ਗੁਣ ਰਵੈ ਹਿਰਦੈ ਨਾਮੁ ਵਸਾਇ ॥ ਅਉਗਣਵੰਤੀ ਕਾਮਣੀ ਦੁਖੁ ਲਾਗੈ ਬਿਲਲਾਇ ॥ ੩ ॥ ਸਭਨਾ ਕਾ ਭਤਾਰੁ ਏਕੁ ਹੈ ਸੁਆਮੀ ਕਹਣਾ ਕਿਛੁ ਨ ਜਾਇ ॥ ਨਾਨਕ ਆਪੇ ਵੇਕ ਕੀਤਿਅਨੁ ਨਾਮੇ ਲਇਅਨੁ ਲਾਇ ॥੪॥੪॥
[ਪੰਨਾ ਪਪ੯]

ਪਦ ਅਰਥ :- ਸੋਹਾਗਣੀ-ਸੁਹਾਗ-ਭਾਗ ਵਾਲੀਆਂ, ਪ੍ਰਭੂ-ਪਤੀ ਨੂੰ ਸਿਰ ਉਤੇ ਜੀਉਂਦਾ-ਜਾਗਦਾ ਜਾਣਨ ਵਾਲੀਆਂ । ਉਜਲਾ-ਰੋਸ਼ਨ । ਗੁਰ ਕੈ-ਗੁਰੂ ਦੇ ਸ਼ਬਦ ਦੀ ਬਰਕਤਿ ਨਾਲ । ਸਹਜਿ-ਆਤਮਕ ਅਡੋਲਤਾ ਵਿਚ । ਸੁਭਾਇ-ਪ੍ਰੇਮ ਵਿਚ । ਪਿਰੁ-ਖਸਮ । ਰਾਵਹਿ-ਹਿਰਦੇ ਵਿਚ ਸੰਭਾਲ ਰੱਖਦੀਆਂ ਹਨ । ਆਪੁ-ਆਪਾ-ਭਾਵ । ੧।

ਸਤਗੁਰਿ-ਗੁਰੂ ਨੇ । ਮੈ ਕਉ-ਮੈਨੂੰ । ੧। ਰਹਾਉ ।

ਖਰੀਆ-ਬਹੁਤ । ਮਹਲੁ-ਪ੍ਰਭੂ ਦੀ ਹਜ਼ੂਰੀ । ਕਰੂਪੀ-ਕੋਝੇ (ਆਤਮਕ) ਰੂਪ ਵਾਲੀਆਂ, ਕੋਝੇ ਆਤਮਕ ਜੀਵਨ ਵਾਲੀਆਂ । ਆਗੈ-ਪਰਲੋਕ ਵਿਚ । ਜਾਇ-ਜਾ ਕੇ । ੨ ।

ਰਵੈ-ਚੇਤੇ ਰੱਖਦੀ ਹੈ । ਵਸਾਇ-ਵਸਾ ਕੇ । ਕਾਮਣੀ-(ਜੀਵ-) ਇਸਤ੍ਰੀ । ੩ ।

ਭਤਾਰ-ਖਸਮ । ਵੇਕ-ਵਖ ਵਖ ਸੁਭਾਉ ਵਾਲੇ । ਕੀਤਿਅਨੁ-ਉਸ ਨੇ ਬਣਾ ਦਿੱਤੇ ਹਨ। ਨਾਮੇ-ਨਾਮ ਵਿਚ । ਲਇਅਨੁ ਲਾਇ-ਉਸ ਨੇ ਲਾ ਲਏ ਹਨ । ੪ ।

ਅਰਥ :-ਹੇ ਮੇਰੇ ਮਨ ! ਤੂੰ ਸਦਾ ਹਰਿ-ਨਾਮ ਸਿਮਰਦਾ ਰਹੁ । ਗੁਰੂ ਨੇ ਮੈਨੂੰ ਹਰਿ-ਨਾਮ (ਸਿਮਰਨ) ਦੀ ਸੂਝ ਦੇ ਦਿੱਤੀ ਹੈ । ੧ । ਰਹਾਉ ।

ਹੇ ਭਾਈ ! ਪ੍ਰਭੂ-ਪਤੀ ਨੂੰ ਸਿਰ ਉਤੇ ਜੀਉਂਦਾ-ਜਾਗਦਾ ਜਾਨਣ ਵਾਲੀਆਂ ਜੀਵ-ਇਸਤ੍ਰੀਆਂ ਦਾ ਮੂੰਹ ਸਦਾ ਰੋਸ਼ਨ ਰਹਿੰਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਆਤਮਕ ਅਭੋਲਤਾ ਵਿਚ ਤੇ ਪ੍ਰਭੂ-ਪ੍ਰੇਮ ਵਿਚ ਟਿਕੀਆਂ ਰਹਿੰਦੀਆਂ ਹਨ । ਉਹ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਆਪਣੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਸੰਭਾਲ ਰੱਖਦੀਆਂ ਹਨ । ੧ ।

ਪਰ ਛੁੱਟੜ ਜੀਵ-ਇਸਤ੍ਰੀਆਂ ਬਹੁਤ ਦੁਖੀ ਰਹਿੰਦੀਆਂ ਹਨ, ਉਹਨਾਂ ਨੂੰ ਪ੍ਰਭੂ ਦੀ ਹਜ਼ੂਰੀ ਨਸੀਬ ਨਹੀਂ ਹੁੰਦੀ । ਮਾਇਆ ਦੇ ਮੋਹ ਵਿਚ ਗਲਤਾਨ ਰਹਿਣ ਕਰ ਕੇ ਉਹ ਕੋਝੇ ਆਤਮਕ ਜੀਵਨ ਵਾਲੀਆਂ ਹੀ ਰਹਿੰਦੀਆਂ ਹਨ, ਪਰਲੋਕ ਵਿਚ ਜਾ ਕੇ ਭੀ ਉਹ ਦੁੱਖ ਹੀ ਸਹਾਰਦੀਆਂ ਹਨ । ੨ ।

ਗੁਣਾਂ ਵਾਲੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਪ੍ਰਭੂ-ਨਾਮ ਵਸਾ ਕੇ ਸਦਾ ਪ੍ਰਭੂ ਦੇ ਗੁਣ ਯਾਦ ਕਰਦੀ ਰਹਿੰਦੀ ਹੈ । ਪਰ ਔਗਣਾਂ ਭਰੀ ਜੀਵ-ਇਸਤ੍ਰੀ ਨੂੰ ਦੁੱਖ ਚੰਬੜਿਆ ਰਹਿੰਦਾ ਹੈ ਉਹ ਸਦਾ ਵਿਲਕਦੀ ਰਹਿੰਦੀ ਹੈ । ੩ ।

(ਪਰ ਇਹ ਇਕ ਅਚਰਜ ਖੇਡ ਹੈ) ਕੁਝ ਕਿਹਾ ਨਹੀਂ ਜਾ ਸਕਦਾ (ਕੋਈ ਸੁਹਾ-ਗਣਾਂ ਹਨ ਕੋਈ ਦੋਹਾਗਣਾਂ ਹਨ, ਤੇ) ਸਭਨਾਂ ਦਾ ਖਸਮ ਇਕ ਪਰਮਾਤਮਾ ਮਾਲਕ ਹੀ ਹੈ । ਹੇ ਨਾਨਕ ! ਪ੍ਰਭੂ ਨੇ ਆਪ ਹੀ ਜੀਵਾਂ ਨੂੰ ਵਖ ਵਖ ਸੁਭਾਵ ਵਾਲੇ ਬਣਾ ਦਿੱਤਾ ਹੈ, ਉਸ ਨੇ ਆਪ ਹੀ ਜੀਵ ਆਪਣੇ ਨਾਮ ਵਿਚ ਜੋੜੇ ਹੋਏ ਹਨ । ੪ । ੪ ।

ਵਡਹੰਸੁ ਮਹਲਾ ੩ ॥ ਅੰਮ੍ਰਿਤ ਨਾਮੁ ਸਦ ਮੀਠਾ ਲਾਗਾ ਗੁਰ ਸਬਦੀ ਸਾਦੁ ਆਇਆ ॥ ਸਚੀ ਬਾਣੀ ਸਹਜਿ ਸਮਾਣੀ ਹਰਿ ਜੀਉ ਮਨਿ ਵਸਾਇਆ ॥ ੧ ॥ ਹਰਿ ਕਰਿ ਕਿਰਪਾ ਸਤਗੁਰੁ ਮਿਲਾਇਆ । ਪੂਰੈ ਸਤਗੁਰਿ ਹਰਿਨਾਮੁ ਧਿਆਇਆ ॥ ੧ ॥ ਰਹਾਉ ॥ ਬ੍ਰਹਮੈ ਬੇਦ ਬਾਣੀ ਪਰਗਾਸੀ ਮਾਇਆ ਮੋਹ ਪਸਾਰਾ ॥ ਮਹਾਦੇਉ ਗਿਆਨੀ ਵਰਤੈ ਘਰਿ

ਆਪਣੈ ਤਾਮਸੁ ਬਹੁਤੁ ਅਹੰਕਾਰਾ ॥ ੨ ॥ ਕਿਸਨੁ ਸਦਾ ਅਵਤਾਰੀ ਰੂਧਾ
ਕਿਤੁ ਲਗਿ ਤਰੈ ਸੰਸਾਰਾ ॥ ਗੁਰਮੁਖਿ ਗਿਆਨਿ ਰਤੇ ਜੁਗ ਅੰਤਰਿ ਚੂਕੈ ਮੋਹ
ਗੁਬਾਰਾ ॥ ੩ ॥ ਸਤਗੁਰ ਸੇਵਾ ਤੇ ਨਿਸਤਾਰਾ ਗੁਰਮੁਖਿ ਤਰੈ ਸੰਸਾਰਾ ॥ ਸਾਚੈ
ਨਾਇ ਰਤੇ ਬੈਰਾਗੀ ਪਾਇਨਿ ਮੋਖ ਦੁਆਰਾ ॥ ੪ ॥ ਏਕੋ ਸਚੁ ਵਰਤੈ ਸਭ
ਅੰਤਰਿ ਸਭਨਾ ਕਰੈ ਪ੍ਰਤਿਪਾਲਾ ॥ ਨਾਨਕ ਇਕਸੁ ਬਿਨੁ ਮੈਂ ਅਵਰੁ ਨ
ਜਾਣਾ ਸਭਨਾ ਦੀਵਾਨੁ ਦਇਆਲਾ ॥ ੫ ॥ ੫ ॥ [ਪੰਨਾ ੫੫੯]

ਪਦ ਅਰਥ :- ਅੰਮ੍ਰਿਤ-ਆਤਮਕ ਜੀਵਨ ਦੇਣ ਵਾਲਾ । ਸਦ-ਸਦਾ । ਸਬਦੀ-
ਸ਼ਬਦ ਦੀ ਰਾਹੀਂ । ਸਾਦੁ-ਸੁਆਦ, ਆਨੰਦ । ਸਚੀ ਬਾਣੀ-ਸਦਾ-ਬਿਰ ਹਰੀ ਦੀ
ਸਿਫਤਿ ਸਾਲਾਹ ਦੀ ਬਾਣੀ ਦੀ ਰਾਹੀਂ । ਸਹਜਿ-ਆਤਮਕ ਅਡੋਲਤਾ ਵਿਚ । ਮਨਿ-
ਮਨ ਵਿਚ । ੧ ।

ਕਰਿ-ਕਰ ਕੇ । ਸਤਗੁਰਿ-ਗੁਰੂ ਦੀ ਰਾਹੀਂ । ੧ । ਰਹਾਉ ।

ਬ੍ਰਹਮੈ-ਬ੍ਰਹਮਾ ਨੇ । ਪਸਾਰਾ-ਖਿਲਾਰਾ । ਮਹਾਦੇਉ-ਸ਼ਿਵ । ਵਰਤੈ-ਮਸਤ
ਰਹਿੰਦਾ ਹੈ । ਘਰਿ-ਹਿਰਦੇ-ਘਰ ਵਿਚ । ਤਾਮਸੁ-ਕ੍ਰੋਧ । ੨ ।

ਕਿਸਨੁ-ਵਿਸ਼ਨੁ । ਰੂਧਾ-ਰੁੱਝਾ ਰਹਿੰਦਾ ਹੈ । ਕਿਤੁ ਲਗਿ-ਕਿਸ ਦੀ ਚਰਨੀਂ
ਲੱਗ ਕੇ ? ਗੁਰਮੁਖਿ-ਗੁਰੂ ਦੀ ਸਰਨ ਪੈਣ ਵਾਲੇ ਮਨੁੱਖ । ਗਿਆਨਿ-ਗਿਆਨ ਵਿਚ,
ਆਤਮਕ ਜੀਵਨ ਦੀ ਸੂਝ (ਦੇ ਆਨੰਦ) ਵਿਚ । ਜੁਗ ਅੰਤਰਿ-ਜ਼ਮਾਨੇ ਵਿਚ, ਜਗਤ
ਵਿਚ । ਗੁਬਾਰਾ-ਘੁੱਪ ਹਨੇਰਾ । ੩ ।

ਤੇ-ਤੋਂ । ਨਿਸਤਾਰਾ-ਪਾਰ-ਉਤਾਰਾ । ਸਾਚੈ ਨਾਇ-ਸਦਾ-ਬਿਰ ਪ੍ਰਭੂ ਦੇ ਨਾਮ
ਵਿਚ । ਬੈਰਾਗੀ-ਮਾਇਆ ਦੇ ਮੋਹ ਤੋਂ ਨਿਰਲੇਪ । ਪਾਇਨਿ-ਪਾਂਦੇ ਹਨ । ਮੋਖ-ਮੋਹ
ਤੋਂ ਖਲਾਸੀ । ੪ ।

ਸਚੁ-ਸਦਾ ਬਿਰ ਰਹਿਣ ਵਾਲਾ ਪ੍ਰਭੂ । ਪ੍ਰਤਿਪਾਲਾ-ਪਾਲਣਾ । ਦੀਵਾਨੁ-ਆਸਰਾ,
ਹਾਕਮ ਜਿਸ ਪਾਸ ਫਰਿਆਦ ਕੀਤੀ ਜਾ ਸਕੇ । ਨ ਜਾਣਾ-ਮੈਂ ਨਹੀਂ ਜਾਣਦਾ, ਨ
ਜਾਣਾਂ । ੫ ।

ਅਰਥ :- (ਹੇ ਭਾਈ !) ਪਰਮਾਤਮਾ ਨੇ ਕਿਰਪਾ ਕਰ ਕੇ (ਜਿਸ ਮਨੁੱਖ ਨੂੰ) ਗੁਰੂ
ਮਿਲਾ ਦਿੱਤਾ, ਉਸ ਨੇ ਪੂਰੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ
ਦਿੱਤਾ । ੧ । ਰਹਾਉ ।

(ਜਿਸ ਮਨੁੱਖ ਨੂੰ ਗੁਰੂ ਮਿਲ ਪਿਆ, ਉਸ ਨੂੰ) ਆਤਮਕ ਜੀਵਨ ਦੇਣ ਵਾਲਾ ਹਰਿ-
ਨਾਮ ਸਦਾ ਮਿੱਠਾ ਲੱਗਣ ਲੱਗ ਪਿਆ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਨੂੰ

ਹਰਿ-ਨਾਮ ਦਾ ਸੁਆਦ ਆਉਣ ਲੱਗ ਪਿਆ, ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ ਦੀ ਰਾਹੀਂ ਆਤਮਕ ਅਭੋਲਤਾ ਵਿਚ ਉਸ ਦੀ ਲੀਨਤਾ ਹੋ ਗਈ; ਉਸ ਨੇ ਪਰਮਾਤਮਾ ਨੂੰ ਆਪਣੇ ਮਨ ਵਿਚ ਪ੍ਰੇ ਲਿਆ । ੧ ।

(ਕਹਿੰਦੇ ਹਨ ਕਿ) ਬ੍ਰਹਮਾ ਨੇ ਵੇਦਾਂ ਦੀ ਬਾਣੀ ਪਰਗਟ ਕੀਤੀ (ਪਰ ਉਸ ਨੇ ਭੀ ਮਾਇਆ ਦੇ ਮੋਹ ਦਾ ਖਿਲਾਰਾ ਹੀ ਖਿਲਾਰਿਆ, (ਕਹਿੰਦੇ ਹਨ ਕਿ) ਮਹਾਦੇਉ ਆਤਮਕ ਜੀਵਨ ਦੀ ਸੂਝ ਵਾਲਾ ਹੈ, ਤੇ, ਉਹ ਆਪਣੇ ਹਿਰਦੇ-ਘਰ ਵਿਚ ਮਸਤ ਰਹਿੰਦਾ ਹੈ, (ਪਰ ਉਸ ਦੇ ਅੰਦਰ ਭੀ) ਬੜਾ ਕ੍ਰੋਧ ਤੇ ਅਹੰਕਾਰ (ਦੱਸੀਦਾ) ਹੈ । ੨ ।

ਵਿਸ਼ਨੂ ਸਦਾ ਅਵਤਾਰ ਧਾਰਨ ਵਿਚ ਰੁੱਝਾ ਹੋਇਆ (ਦੱਸਿਆ ਜਾ ਰਿਹਾ) ਹੈ । (ਦੱਸੋ) ਜਗਤ ਕਿਸ ਦੇ ਚਰਨੀਂ ਲੱਗ ਕੇ ਸੰਸਾਰ-ਸਾਗਰ ਤੋਂ ਪਾਰ ਲੰਘੇ ? (ਹਾਂ) ਜੇਹੜੇ ਮਨੁੱਖ ਜਗਤ ਵਿਚ ਗੁਰੂ ਦੀ ਸਰਨ ਪੈ ਕੇ (ਗੁਰੂ ਤੋਂ ਮਿਲੇ ਆਤਮ) ਗਿਆਨ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦੇ ਅੰਦਰੋਂ ਮੋਹ ਦਾ ਘੁੱਪ ਹਨੇਰਾ ਦੂਰ ਹੋ ਜਾਂਦਾ ਹੈ । ੩ ।

ਹੇ ਭਾਈ ! ਗੁਰੂ ਦੀ ਦੱਸੀ ਸੇਵਾ-ਭਗਤੀ ਦੀ ਬਰਕਤਿ ਨਾਲ ਹੀ ਪਾਰ-ਉਤਾਰਾ ਹੁੰਦਾ ਹੈ, ਗੁਰੂ ਦੀ ਸਰਨ ਪੈ ਕੇ ਹੀ ਜਗਤ ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹੈ । (ਗੁਰੂ ਦੀ ਰਾਹੀਂ) ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਮਾਇਆ ਦੇ ਮੋਹ ਤੋਂ ਨਿਰਲੇਪ ਹੋ ਜਾਂਦੇ ਹਨ, ਤੇ, ਮਾਇਆ ਦੇ ਮੋਹ ਤੋਂ ਖਲਾਸੀ ਦਾ ਦਰਵਾਜ਼ਾ ਲੱਭ ਲੈਂਦੇ ਹਨ । ੪ ।

(ਹੇ ਭਾਈ! ਗੁਰੂ ਦੀ ਸਰਨ ਪਿਆਂ ਇਹ ਸਮਝ ਆ ਜਾਂਦੀ ਹੈ ਕਿ) ਸਾਰੀ ਸ੍ਰਿਸ਼ਟੀ ਵਿਚ ਇਕ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਵੱਸਦਾ ਹੈ, ਸਭ ਜੀਵਾਂ ਦੀ ਪਾਲਣਾ ਕਰਦਾ ਹੈ । ਹੇ ਨਾਨਕ ! (ਆਖ-) ਇੱਕ ਪਰਮਾਤਮਾ ਤੋਂ ਬਿਨਾ ਮੈਂ ਕਿਸੇ ਹੋਰ ਨੂੰ (ਉਸ ਵਰਗਾ) ਨਹੀਂ ਜਾਣਦਾ, ਉਹੀ ਦਇਆ ਦਾ ਘਰ ਪ੍ਰਭੂ, ਸਭ ਜੀਵਾਂ ਦਾ ਆਸਰਾ-ਪਰਨਾ ਹੈ । ੫। ੫।

ਵਡਹੰਸੁ ਮਹਲਾ ੩ ॥ ਗੁਰਮੁਖਿ ਸਚੁ ਸੰਜਮੁ ਤਤੁ ਗਿਆਨੁ ॥
ਗੁਰਮੁਖਿ ਸਾਚੇ ਲਗੈ ਧਿਆਨੁ ॥੧॥ ਗੁਰਮੁਖਿ ਮਨ ਮੇਰੇ ਨਾਮੁ ਸਮਾਲਿ॥
ਸਦਾ ਨਿਬਹੈ ਚਲੈ ਤੇਰੈ ਨਾਲਿ ॥ ਰਹਾਉ ॥ ਗੁਰਮੁਖਿ ਜਾਤਿ ਪਤਿ ਸਚੁ
ਸੋਇ ॥ ਗੁਰਮੁਖਿ ਅੰਤਰਿ ਸਖਾਈ ਪ੍ਰਭੂ ਹੋਇ ॥ ੨ ॥ ਗੁਰਮੁਖਿ ਜਿਸ ਨੇ
ਆਪਿ ਕਰੇ ਸੋ ਹੋਇ ॥ ਗੁਰਮੁਖਿ ਆਪਿ ਵਡਾਈ ਦੇਵੈ ਸੋਇ ॥੩॥ ਗੁਰਮੁਖਿ
ਸਬਦੁ ਸਚੁ ਕਰਣੀ ਸਾਰੁ ॥ ਗੁਰਮੁਖਿ ਨਾਨਕ ਪਰਵਾਰੈ ਸਾਧਾਰੁ ॥੪॥੬।

[ਪੰਨਾ ਪਖ੯]

ਪਦ ਅਰਥ :- ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ਸਚੁ-ਸਦਾ-ਬਿਰ ਪ੍ਰਭੂ (ਦਾ

ਨਾਮ ਸਿਮਰਨਾ) । ਸੰਜਮੁ—ਇੰਦ੍ਰਿਆਂ ਨੂੰ ਵੱਸ ਕਰਨ ਦਾ ਜਤਨ । ਤਤੁ—ਅਸਲ । ਸਾਚੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ । ੧ ।

ਮਨ—ਹੇ ਮਨ ! ਸਮਾਲਿ—ਸਾਂਭ, ਯਾਦ ਕਰਦਾ ਰਹੁ । ਰਹਾਉ ।

ਜਾਤਿ ਪਤਿ—ਜਾਤਿ ਪਾਤਿ, ਉੱਚੀ ਕੁਲ । ਸਖਾਈ—ਮਿੱਤਰ, ਸਾਥੀ । ੨ ।

ਜਿਸ ਨੋ—[ਲਫੜ 'ਜਿਸ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ] ।

ਵਡਾਈ—ਇੱਜ਼ਤ । ੩ ।

ਕਰਣੀ—ਕਰਤੱਖ, ਜੀਵਨ-ਮਨੋਰਥ । ਪਰਵਾਰੈ—ਪਰਵਾਰ ਵਾਸਤੇ । ਸਾਧਾਰੁ—ਸੁਆਧਾਰੁ, ਆਧਾਰ ਸਹਿਤ, ਆਸਰਾ ਦੇਣ-ਜੋਗ । ੪ ।

ਅਰਥ :-ਹੇ ਮਨ ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਯਾਦ ਕਰਦਾ ਰਹੁ । ਇਹ ਨਾਮ ਹੀ ਤੇਰੇ ਨਾਲ ਜਾਣ ਵਾਲਾ ਹੈ ਸਾਥ ਨਿਬਾਹੁਣ ਵਾਲਾ ਹੈ । ਰਹਾਉ ।

ਹੇ ਭਾਈ ! ਗੁਰੂ ਦੀ ਸਰਨ ਪੈ ਕੇ ਸਦਾ-ਬਿਰ ਪ੍ਰਭੂ ਦਾ ਨਾਮ-ਸਿਮਰਨ ਹੀ ਇੰਦ੍ਰਿਆਂ ਨੂੰ ਵੱਸ ਕਰਨ ਦਾ ਸਹੀ ਜਤਨ ਹੈ, ਤੇ, ਆਤਮਕ ਜੀਵਨ ਦੀ ਸੂਝ ਦਾ ਮੂਲ ਹੈ । ਗੁਰੂ ਦੀ ਸਰਨ ਪਿਆਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਸੁਰਤਿ ਜੁੜੀ ਰਹਿੰਦੀ ਹੈ । ੧ ।

ਹੇ ਭਾਈ ! ਗੁਰੂ ਦੀ ਸਰਨ ਪੈ ਕੇ ਉਸ ਸਦਾ-ਬਿਰ ਹਰੀ ਦਾ ਨਾਮ-ਸਿਮਰਨ ਉੱਚੀ ਜਾਤਿ ਤੇ ਉੱਚੀ ਕੁਲ (ਦਾ ਮੂਲ) ਹੈ । ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦੇ ਅੰਦਰ ਪਰਮਾਤਮਾ ਆ ਵੱਸਦਾ ਹੈ, ਤੇ, ਉਸ ਦਾ (ਸਦਾ ਦਾ) ਸਾਥੀ ਬਣ ਜਾਂਦਾ ਹੈ । ੨ ।

ਪਰ ਉਹੀ ਮਨੁੱਖ ਗੁਰੂ ਦੇ ਸਨਮੁਖ ਹੋ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ (ਇਸ ਜੋਗ) ਬਣਾਂਦਾ ਹੈ, ਉਹ ਪਰਮਾਤਮਾ ਆਪ ਮਨੁੱਖ ਨੂੰ ਗੁਰੂ ਦੇ ਸਨਮੁਖ ਕਰ ਕੇ ਇੱਜ਼ਤ ਬਖਸ਼ਦਾ ਹੈ । ੩ ।

ਹੇ ਭਾਈ ! ਗੁਰੂ ਦੀ ਸਰਨ ਪੈ ਕੇ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ (ਹਿਰਦੇ ਵਿਚ) ਸੰਭਾਲ, ਇਹੀ ਕਰਨ-ਜੋਗ ਕੰਮ ਹੈ । ਹੇ ਨਾਨਕ ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਆਪਣੇ ਪਰਵਾਰ ਵਾਸਤੇ ਭੀ ਆਸਰਾ ਦੇਣ ਜੋਗਾ ਹੋ ਜਾਂਦਾ ਹੈ । ੪।੬।

ਵਡਹੰਸੁ ਮਹਲਾ ੩ ॥ ਰਸਨਾ ਹਰਿ ਸਾਦਿ ਲਗੀ ਸਹਜਿ ਸੁਭਾਇ॥
ਮਨੁ ਤਿਪਤਿਆ ਹਰਿਨਾਮੁ ਧਿਆਇ॥੧॥ਸਦਾਸੁਖੁ ਸਾਚੈ ਸਬਦਿ ਵੀਚਾਰੀ॥
ਆਪਣੇ ਸਤਗੁਰ ਵਿਟਹੁ ਸਦਾ ਬਲਿਹਾਰੀ॥੧॥ਰਹਾਉ॥ ਅਖੀ ਸੰਤੋਖੀਆ
ਏਕ ਲਿਵ ਲਾਇ ॥ ਮਨੁ ਸੰਤੋਖੀਆ ਦੂਜਾ ਭਾਉ ਗਵਾਇ॥੨॥ਦੇਹ ਸਰੀਰਿ

ਸੁਖੁ ਹੋਵੈ ਸਬਦਿ ਹਰਿਨਾਇ ॥ ਨਾਮੁ ਪਰਮਲੁ ਹਿਰਦੈ ਰਹਿਆ ਸਮਾਇ ॥

੩॥ ਨਾਨਕ ਮਸਤਕਿ ਜਿਸੁ ਵਡਭਾਗੁ ॥ ਗੁਰ ਕੀ ਬਾਣੀ ਸਹਜ ਬੈਰਾਗੁ ॥

੪ ॥ ੭ ॥ [ਪੰਨਾ ੫੬੦]

ਪਦ ਅਰਥ:—ਰਸਨਾ—ਜੀਭ । ਸਾਦਿ—ਸੁਆਦ ਵਿਚ। ਸਹਜਿ—ਆਤਮਕ ਅਭੋਲਤਾ ਵਿਚ । ਸੁਭਾਇ—ਪ੍ਰੇਮ ਵਿਚ । ਤ੍ਰਿਪਤਿਆ—ਰੱਜ ਜਾਂਦਾ ਹੈ । ਧਿਆਇ—ਸਿਮਰ ਕੇ । ੧ ।

ਸਾਰੈ ਸਬਦਿ—ਸਦਾ-ਬਿਰ ਪ੍ਰਭੂ ਦੀ ਸਿਫਤਿ/ਸਾਲਾਹ ਦੀ ਬਾਣੀ ਵਿਚ (ਜੁੜਿਆਂ) । ਵੀਚਾਰੀ—ਵਿਚਾਰਵਾਨ । ਵਿਟਹੁ—ਤੋਂ । ਬਲਿਹਾਰੀ—ਕੁਰਬਾਨ । ੧ । ਰਹਾਉ ।

ਸੰਤੋਖੀਆ—ਰੱਜ ਜਾਂਦੀਆਂ ਹਨ । ਲਿਵ ਲਾਇ—ਸੁਰਤਿ ਜੋੜ ਕੇ । ਦੂਜਾ ਭਾਉ—ਮਾਇਆ ਦਾ ਪਿਆਰ । ੨ ।

ਦੇਹ—ਸਰੀਰ । ਸਰੀਰਿ—ਸਰੀਰ ਵਿਚ । ਸਬਦਿ—ਸ਼ਬਦ ਦੀ ਰਾਹੀਂ । ਨਾਇ—ਨਾਮ ਵਿਚ (ਜੁੜਿਆਂ) । ਪਰਮਲੁ—[ਪਰਿਸਲ] ਸੁਗੰਧੀ, ਸੁਗੰਧੀ ਦੇਣ ਵਾਲਾ ਪਦਾਰਥ । ੩ ।

ਮਸਤਕਿ—ਮੱਥੇ ਉਤੇ । ਜਿਸੁ ਮਸਤਕਿ—ਜਿਸ ਦੇ ਮੱਥੇ ਉਤੇ । ਸਹਜ ਬੈਰਾਗੁ—ਆਤਮਕ ਅਭੋਲਤਾ ਪੈਦਾ ਕਰਨ ਵਾਲਾ ਵੈਰਾਗੁ । ਬੈਰਾਗੁ—ਨਿਰਮੋਹਤਾ । ੪ ।

ਅਰਥ :—ਮੈਂ ਆਪਣੇ ਗੁਰੂ ਤੋਂ ਸਦਾ ਕੁਰਬਾਨ ਜਾਂਦਾ ਹਾਂ, ਜਿਸ ਦੇ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ ਵਿਚਾਰਵਾਨ ਹੋ ਜਾਈਦਾ ਹੈ, ਤੇ, ਸਦਾ ਆਤਮਕ ਆਨੰਦ ਮਿਲਿਆ ਰਹਿੰਦਾ ਹੈ । ੧ । ਰਹਾਉ ।

(ਹੇ ਭਾਈ ! ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਦੀ) ਜੀਭ ਪਰਮਾਤਮਾ ਦੇ ਨਾਮ ਦੇ ਸੁਆਦ ਵਿਚ ਲੱਗਦੀ ਹੈ, ਉਹ ਮਨੁੱਖ ਆਤਮਕ ਅਭੋਲਤਾ ਵਿਚ ਟਿਕ ਜਾਂਦਾ ਹੈ, ਪ੍ਰਭੂ-ਪ੍ਰੇਮ ਵਿਚ ਜੁੜ ਜਾਂਦਾ ਹੈ । ਪਰਮਾਤਮਾ ਦਾ ਨਾਮ ਸਿਮਰ ਕੇ ਉਸ ਦਾ ਮਨ(ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ । ੧ ।

(ਹੇ ਭਾਈ ! ਗੁਰੂ ਦੀ ਸਰਨ ਦੀ ਬਰਕਤਿ ਨਾਲ) ਇਕ ਪਰਮਾਤਮਾ ਵਿਚ ਸੁਰਤਿ ਜੋੜ ਕੇ ਮਨੁੱਖ ਦੀਆਂ ਅੱਖਾਂ(ਪਰਾਏ ਰੂਪ ਵਲੋਂ) ਰੱਜ ਜਾਂਦੀਆਂ ਹਨ,(ਅੰਦਰੋਂ) ਮਾਇਆ ਦਾ ਪਿਆਰ ਦੂਰ ਕਰ ਕੇ ਮਨੁੱਖ ਦਾ ਮਨ (ਤ੍ਰਿਸ਼ਨਾ ਵਲੋਂ) ਰੱਜ ਜਾਂਦਾ ਹੈ । ੨ ।

(ਹੇ ਭਾਈ ! ਗੁਰੂ ਦੇ) ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸਰੀਰ ਵਿਚ ਆਨੰਦ ਪੈਦਾ ਹੁੰਦਾ ਹੈ, (ਗੁਰੂ ਦੀ ਮੋਹਰ ਨਾਲ) ਆਤਮਕ ਜੀਵਨ ਦੀ ਸੁਗੰਧੀ ਦੇਣ ਵਾਲਾ ਹਰਿ-ਨਾਮ ਮਨੁੱਖ ਦੇ ਹਿਰਦੇ ਵਿਚ ਸਦਾ ਟਿਕਿਆ ਰਹਿੰਦਾ ਹੈ । ੩ ।

ਹੇ ਨਾਨਕ ! ਜਿਸ ਮਨੁੱਖ ਦੇ ਮੱਥੇ ਉਤੇ ਉੱਚੀ ਕਿਸਮਤਿ ਜਾਗਦੀ ਹੈ ਉਹ ਮਨੁੱਖ

ਗੁਰੂ ਦੀ ਬਾਣੀ ਵਿਚ ਜੁੜਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ ਅੰਦਰ) ਆਤਮਕ ਅਡੋਲਤਾ ਪੈਦਾ ਕਰਨ ਵਾਲਾ ਵੈਰਾਗ ਉਪਜਦਾ ਹੈ । ੪ । ੭ ।

ਵਡਹੰਸੁ ਮਹਲਾ ੩ ॥ ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥ ਸਚੈ ਸਬਦਿ ਸਚਿ ਸਮਾਇ ॥੧॥ ਏ ਮਨ ਨਾਮੁ ਨਿਧਾਨੁ ਤੂ ਪਾਇ ॥ ਆਪਣੇ ਗੁਰ ਕੀ ਮੰਨਿ ਲੈ ਰਜਾਇ ॥੧॥ ਰਹਾਉ ॥ ਗੁਰ ਕੈ ਸਬਦਿ ਵਿਚਹੁ ਮੈਲੁ ਗਵਾਇ ॥ ਨਿਰਮਲੁ ਨਾਮੁ ਵਸੈ ਮਨਿ ਆਇ ॥੨॥ ਭਰਮੇ ਭੂਲਾ ਫਿਰੈ ਸੰਸਾਰੁ ॥ ਮਰਿ ਜਨਮੈ ਜਮੁ ਕਰੈ ਖੁਆਰੁ ॥੩॥ ਨਾਨਕ ਸੇ ਵਡਭਾਗੀ ਜਿਨ ਹਰਿਨਾਮੁ ਧਿਆਇਆ ॥ ਗੁਰ ਪਰਸਾਦੀ ਮੰਨਿ ਵਸਾਇਆ ॥੪॥ ੮ ॥ [ਪੰਨਾ ਪੜ੍ਹੋ]

ਪਦ ਅਰਥ :- ਤੋ-ਤੋਂ, ਪਾਸੋਂ । ਪਾਇਆ ਜਾਇ-ਮਿਲ ਸਕਦਾ ਹੈ । ਸਚੈ ਸਬਦਿ-ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਵਾਲੇ ਗੁਰ-ਸਬਦ ਵਿਚ । ਸਚਿ-ਸਦਾ-ਬਿਰ ਪ੍ਰਭੂ ਵਿਚ । ੧ ।

ਨਿਧਾਨੁ-ਖਜ਼ਾਨਾ । ਪਾਇ-ਪ੍ਰਾਪਤ ਕਰ । ਰਜਾਇ-ਹੁਕਮ । ੧ । ਰਹਾਉ ।

ਸਬਦਿ-ਸਬਦ ਵਿਚ । ਗਵਾਇ-ਦੂਰ ਕਰ ਲੈਂਦਾ ਹੈ । ਨਿਰਮਲ-ਪਵਿਤ੍ਰ । ਮਨਿ-ਮਨ ਵਿਚ । ੨ ।

ਭਰਮੇ-ਭਟਕਣਾ ਵਿਚ । ਭੂਲਾ-ਕੁਰਾਹੇ ਪਿਆ ਹੋਇਆ । ਮਰਿ ਜਨਮੈ-(ਮੁੜ ਮੁੜ) ਮਰਦਾ ਜੰਮਦਾ ਹੈ । ੩ ।

ਸੇ-ਉਹ ਮਨੁੱਖ [ਬਹੁ ਵਚਨ] । ਪਰਸਾਦੀ-ਪਰਸਾਦਿ, ਕਿਰਪਾ ਨਾਲ । ਮੰਨਿ-ਮਨਿ, ਮਨ ਵਿਚ । ੪ ।

ਅਰਥ -ਹੇ ਮੇਰੇ ਮਨ! ਤੂੰ ਆਪਣੇ ਗੁਰੂ ਦੇ ਹੁਕਮ ਵਿਚ ਤੁਰ, (ਤੇ, ਗੁਰੂ ਪਾਸੋਂ) ਨਾਮ-ਖਜ਼ਾਨਾ ਹਾਸਲ ਕਰ । ੧ ।

ਹੇ ਭਾਈ ! ਪੂਰੇ ਗੁਰੂ ਪਾਸੋਂ (ਹੀ) ਪਰਮਾਤਮਾ ਦਾ ਨਾਮ (-ਖਜ਼ਾਨਾ) ਮਿਲ ਸਕਦਾ ਹੈ, (ਜੇਹੜਾ ਮਨੁੱਖ) ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਵਾਲੇ ਗੁਰ-ਸਬਦ ਵਿਚ (ਜੁੜਦਾ ਹੈ, ਉਹ) ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ । ੧ ।

(ਹੇ ਭਾਈ ! ਜੇਹੜਾ ਮਨੁੱਖ) ਗੁਰ ਦੇ ਸਬਦ ਵਿਚ (ਜੁੜਦਾ ਹੈ, ਉਹ ਆਪਣੇ) ਅੰਦਰੋਂ (ਵਿਕਾਰਾਂ ਦੀ) ਮੈਲ ਦੂਰ ਕਰ ਲੈਂਦਾ ਹੈ, ਪਰਮਾਤਮਾ ਦਾ ਪਵਿਤ੍ਰ ਨਾਮ (ਉਸ ਦੇ) ਮਨ ਵਿਚ ਆ ਵੱਸਦਾ ਹੈ । ੨ ।

(ਹੇ ਭਾਈ ! ਗੁਰੂ ਤੋਂ ਖੁੰਝ ਕੇ) ਜਗਤ ਭਟਕਣਾ ਦੇ ਕਾਰਨ (ਜੀਵਨ ਦੇ ਸਹੀ ਰਸਤੇ ਤੋਂ) ਭੁੱਲਿਆ ਫਿਰਦਾ ਹੈ, ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ, ਜਮ-

ਰਾਜ ਸਦਾ ਇਸ ਨੂੰ ਖੁਆਰ ਕਰਦਾ ਹੈ । ੩ ।

ਹੇ ਨਾਨਕ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕੀਤਾ, ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਇਆ, ਉਹ ਭਾਗਾਂ ਵਾਲੇ ਬਣ ਗਏ । ੪।੮।

ਵਡਹੰਸੁ ਮਹਲਾ ੩॥ ਹਉਮੈ ਨਾਵੈ ਨਾਲਿ ਵਿਰੋਧੁ ਹੈ ਦੁਇ ਨ ਵਸਹਿ ਇਕ ਠਾਇ ॥ ਹਉਮੈ ਵਿਚਿ ਸੇਵਾ ਨ ਹੋਵਈ ਤਾ ਮਨੁ ਬਿਰਥਾ ਜਾਇ ॥੧॥ ਹਰਿ ਚੇਤਿ ਮਨ ਮੇਰੇ ਤੂ ਗੁਰ ਕਾ ਸਬਦੁ ਕਮਾਇ ॥ ਹੁਕਮੁ ਮੰਨਹਿ ਤਾ ਹਰਿ ਮਿਲੈ ਤਾ ਵਿਚਹੁ ਹਉਮੈ ਜਾਇ ॥ ਰਹਾਉ ॥ ਹਉਮੈ ਸਭੁ ਸਰੀਰੁ ਹੈ ਹਉਮੈ ਓਪਤਿ ਹੋਇ ॥ ਹਉਮੈ ਵਡਾ ਗੁਬਾਰੁ ਹੈ ਹਉਮੈ ਵਿਚਿ ਬੁਝਿ ਨ ਸਕੈ ਕੋਇ ॥੨॥ ਹਉਮੈ ਵਿਚਿ ਭਗਤਿ ਨ ਹੋਵਈ ਹੁਕਮੁ ਨ ਬੁਝਿਆ ਜਾਇ ॥ ਹਉਮੈ ਵਿਚਿ ਜੀਉ ਬੰਧੁ ਹੈ ਨਾਮੁ ਨ ਵਸੈ ਮਨਿ ਆਇ ॥੩॥ ਨਾਨਕ ਸਤਗੁਰਿ ਮਿਲਿਐ ਹਉਮੈ ਗਈ ਤਾ ਸਚੁ ਵਸਿਆ ਮਨਿ ਆਇ ॥ ਸਚੁ ਕਮਾਵੈ ਸਚਿ ਰਹੈ ਸਚੇ ਸੇਵਿ ਸਮਾਇ ॥੪॥੯॥ [ਪੰਨਾ ਪੜ੍ਹੋ]

ਪਦ ਅਰਥ :- ਨਾਵੈ ਨਾਲਿ-ਨਾਮ ਨਾਲ । ਵਿਰੋਧੁ-ਵੈਰ । ਦੁਇ-ਇਹ ਦੋਵੇਂ । ਇਕ ਠਾਇ-ਇੱਕ ਥਾਂ ਵਿਚ, ਹਿਰਦੇ ਵਿਚ । ਤਾ-ਤੈਂ । ਬਿਰਥਾ-ਖਾਲੀ । ੧ ।

ਚੇਤਿ-ਸਿਮਰਦਾ ਰਹੁ । ਮਨ-ਹੇ ਮਨ ! ਰਹਾਉ ।

ਸਭੁ-ਸਾਰਾ । ਓਪਤਿ-ਉਤਪੱਤੀ, ਜਨਮ-ਮਰਨ ਵਾਂਗੂੰ । ਗੁਬਾਰੁ-ਖੁੱਪ ਹਨੇਰਾ । ੨ ।

ਜੀਉ-ਜੀਵਾਤਮਾ (ਵਾਸਤੇ) । ਬੰਧੁ-ਬੰਨ੍ਹ, ਰੁਕਾਵਟ । ਮਨਿ-ਮਨ ਵਿਚ । ੩ ।

ਸਤਿਗੁਰਿ ਮਿਲਿਐ-ਜੇ ਗੁਰੂ ਮਿਲ ਪਏ । ਸਚੁ-ਸਦਾ-ਬਿਰ ਪ੍ਰਭੂ । ਸਚਿ-ਸਦਾ-ਬਿਰ ਪ੍ਰਭੂ ਵਿਚ । ਸੇਵਿ-ਸੇਵਾ-ਭਗਤੀ ਕਰ ਕੇ । ੪ ।

ਅਰਥ :- ਹੇ ਮੇਰੇ ਮਨ ! ਤੂੰ (ਆਪਣੇ ਅੰਦਰ) ਗੁਰੂ ਦਾ ਸ਼ਬਦ ਵਸਾਣ ਦੀ ਕਮਾਈ ਕਰ ਅਤੇ ਪਰਮਾਤਮਾ ਦਾ ਨਾਮ ਸਿਮਰਦਾ ਰਹੁ । ਜੇ ਤੂੰ (ਗੁਰੂ ਦਾ) ਹੁਕਮ ਮੰਨੇਂਗਾ, ਤਾਂ ਤੈਨੂੰ ਪਰਮਾਤਮਾ ਮਿਲ ਪਵੇਗਾ, ਤਾਂ ਤੇਰੇ ਅੰਦਰੋਂ ਹਉਮੈ ਦੂਰ ਹੋ ਜਾਇਗੀ । ੧ । ਰਹਾਉ ।

“ਹੇ ਭਾਈ ! ਹਉਮੈ ਦਾ ਪਰਮਾਤਮਾ ਦੇ ਨਾਮ ਨਾਲ ਵੈਰ ਹੈ । ਇਹ ਦੋਵੇਂ ਇਕੱਠੇ (ਹਿਰਦੇ ਵਿਚ) ਨਹੀਂ ਵੱਸ ਸਕਦੇ । ਹਉਮੈ ਵਿਚ ਟਿਕੇ ਰਿਹਾ ਪਰਮਾਤਮਾ ਦੀ ਸੇਵਾ-ਭਗਤੀ ਨਹੀਂ ਹੋ ਸਕਦੀ (ਜਦੋਂ ਮਨੁੱਖ ਹਉਮੈ ਵਿਚ ਟਿਕਿਆ ਰਹਿ ਕੇ ਭਗਤੀ ਕਰਦਾ

ਹੈ) ਤਦੋਂ (ਉਸ ਦਾ) ਮਨ ਖ਼ਾਲੀ ਹੋ ਜਾਂਦਾ ਹੈ । ੧ ।

ਹੇ ਭਾਈ ! ਸਰੀਰ (ਧਾਰਨ ਦਾ ਇਹ) ਸਾਰਾ (ਸਿਲਸਿਲਾ) ਹਉਮੈ ਦੇ ਕਾਰਨ ਹੀ ਹੈ, ਹਉਮੈ ਦੇ ਕਾਰਨ ਜਨਮ-ਮਰਨ ਦਾ ਗੇੜ ਬਣਿਆ ਰਹਿੰਦਾ ਹੈ। (ਮਨੁੱਖ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਉਮੈ ਬੜਾ ਘੁੱਪ ਹਨੇਰਾ ਹੈ, ਹਉਮੈ (ਦੇ ਘੁੱਪ ਹਨੇਰੇ ਵਿਚ) ਕੋਈ ਮਨੁੱਖ (ਆਤਮਕ ਜੀਵਨ ਦਾ ਰਸਤਾ) ਸਮਝ ਨਹੀਂ ਸਕਦਾ । ੨ ।

ਹੇ ਭਾਈ ! ਹਉਮੈ (ਦੇ ਘੁੱਪ ਹਨੇਰੇ) ਵਿਚ ਪਰਮਾਤਮਾ ਦੀ ਭਗਤੀ ਨਹੀਂ ਹੋ ਸਕਦੀ, ਪਰਮਾਤਮਾ ਦੀ ਰਜ਼ਾ ਸਮਝੀ ਨਹੀਂ ਜਾ ਸਕਦੀ, ਹਉਮੈ (ਦੇ ਘੁੱਪ ਹਨੇਰੇ ਵਿਚ) ਜੀਵਾਤਮਾ ਵਾਸਤੇ (ਆਤਮਕ ਜੀਵਨ ਦੇ ਰਾਹ ਵਿਚ) ਰੋਕ ਬਣੀ ਰਹਿੰਦੀ ਹੈ, ਪਰਮਾਤਮਾ ਦਾ ਨਾਮ ਮਨੁੱਖ ਦੇ ਮਨ ਵਿਚ ਆ ਕੇ ਨਹੀਂ ਵੱਸ ਸਕਦਾ । ੩ ।

(ਪਰ) ਹੇ ਨਾਨਕ ! ਜੇ ਗੁਰੂ ਮਿਲ ਪਏ ਤਾਂ (ਮਨੁੱਖ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ, ਤਦੋਂ ਸਦਾ-ਬਿਰ ਪ੍ਰਭੂ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤਦੋਂ ਮਨੁੱਖ ਸਦਾ-ਬਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦਾ ਹੈ, ਸਦਾ-ਬਿਰ ਹਰਿ-ਨਾਮ ਵਿਚ ਟਿਕਿਆ ਰਹਿੰਦਾ ਹੈ, ਸੇਵਾ-ਭਗਤੀ ਕਰ ਕੇ ਸਦਾ-ਬਿਰ ਹਰੀ ਵਿਚ ਲੀਨ ਹੋ ਜਾਂਦਾ ਹੈ । ੪।੯।

ਵਡਹੰਸੁ ਮਹਲਾ ੪ ਘਰੁ ੧

੧ ਓ ਸਤਿਗੁਰਪ੍ਰਸਾਦਿ ॥ ਸੇਜ ਏਕ ਏਕੋ ਪ੍ਰਭੂ ਠਾਕੁਰੁ ॥ ਗੁਰਮੁਖਿ
ਹਰਿ ਰਾਵੈ ਸੁਖ ਸਾਗਰੁ ॥ ੧ ॥ ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥ ਗੁਰੁ
ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੁ ਕਉ ਜਾਸਾ ॥

੧॥ ਰਹਾਉ ॥ ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉਕਰਿ ਮਿਲਾ
ਅਪਣੇ ਪ੍ਰੀਤਮ ਪੂਰੇ ॥੨॥ ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ॥ਸੇ ਮੈ
ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥ ਹਉ ਕਰਿ ਕਰਿ ਬਾਕਾ
ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥ [ਪੰਨਾ੫੬੦]

ਪਦ ਅਰਥ :- ਠਾਕੁਰੁ—ਮਾਲਕ । ਰਾਵੈ—ਹਿਰਦੇ ਵਿਚ ਵਸਾਈ ਰੱਖਦਾ ਹੈ,
ਆਤਮਕ ਮਿਲਾਪ ਮਾਣਦਾ ਹੈ । ਸੁਖ ਸਾਗਰ—ਸੁਖਾਂ ਦਾ ਸਮੁੰਦਰ ਪ੍ਰਭੂ । ੧।

ਪ੍ਰੇਮ—ਖਿਚ । ਮਨਿ—ਮਨ ਵਿਚ । ਹਉ—ਮੈਂ । ਵਾਰਿ ਵਾਰਿ ਜਾਸਾ—ਕੁਰਬਾਨ
ਜਾਵਾਂਗਾ । ੧। ਰਹਾਉ ।

ਕਿਉ ਕਰਿ—ਕਿਸ ਤਰ੍ਹਾਂ ? ਕਿਵੇਂ ? ੨।

ਜਿਨਿ—ਜਿਸ ਨੇ । ਜੇ ਗੁਣ—[ਬਹੁ ਵਚਨ] ਉਹ ਗੁਣ । ਮੈ—ਮੇਰੇ ਵਿਚ ।
ਮਾਇਆ—ਹੇ ਮਾਂ ! ੩ ।

ਉਪਾਵ—[ਲਫੜ 'ਉਪਾਉ' ਤੋਂ ਬਹੁ ਵਚਨ] ।੪।

ਅਰਥ :—(ਹੇ ਮੇਰੀ ਮਾਂ !) ਮੇਰੇ ਮਨ ਵਿਚ ਪ੍ਰਭੂ ਨੂੰ ਮਿਲਣ ਲਈ ਖਿੱਚ ਹੈ ਆਸ ਹੈ । ਪੂਰਾ ਗੁਰੂ ਹੀ (ਮੈਨੂੰ) ਮੇਰਾ ਪ੍ਰੀਤਮ (ਪ੍ਰਭੂ) ਮਿਲਾ ਸਕਦਾ ਹੈ (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਵਾਂਗਾ, ਕੁਰਬਾਨ ਜਾਵਾਂਗਾ । ੧ । ਰਹਾਉ ।

(ਹੇ ਮਾਂ ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਹਿਰਦਾ) ਇਕ (ਐਸੀ) ਸੋਜ ਹੈ (ਜਿਸ ਉੱਤੇ) ਠਾਕੁਰ ਪ੍ਰਭੂ ਹੀ (ਸਦਾ ਵੱਸਦਾ ਰਹਿੰਦਾ ਹੈ) । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖਾਂ ਦੇ ਸਮੁੰਦਰ ਹਰੀ ਨੂੰ (ਸਦਾ) ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । ੧ ।

(ਹੇ ਮਾਂ !) ਮੇਰੇ ਸਰੀਰ ਵਿਚ ਔਗਣ ਹੀ ਔਗਣ ਭਰੇ ਪਏ ਹਨ । ਮੈਂ ਆਪਣੇ ਉਸ ਪ੍ਰੀਤਮ ਨੂੰ ਕਿਵੇਂ ਮਿਲ ਸਕਾਂ ਜੋ ਸਾਰੇ ਗੁਣਾਂ ਨਾਲ ਭਰਪੂਰ ਹੈ ? ੨ ।

ਹੇ ਮੇਰੀ ਮਾਂ ! ਜਿਸ ਗੁਣਾਂ ਵਾਲੀ (ਵਡ-ਭਾਗਣ ਜੀਵ-ਇਸਤ੍ਰੀ) ਨੇ ਪ੍ਰੀਤਮ ਪ੍ਰਭੂ ਨੂੰ ਲੱਭ ਲਿਆ (ਉਸ ਤਾਂ ਲੱਭਾ ਗੁਣਾਂ ਦੀ ਬਰਕਤਿ ਨਾਲ, ਪਰ) ਮੇਰੇ ਅੰਦਰ ਉਹ ਗੁਣ ਨਹੀਂ ਹਨ । ਮੈਂ ਕਿਵੇਂ ਪ੍ਰਭੂ ਨੂੰ ਮਿਲ ਸਕਦੀ ਹਾਂ ? ੩ ।

(ਹੇ ਮਾਂ !) ਮੈਂ (ਪ੍ਰੀਤਮ-ਪ੍ਰਭੂ ਨੂੰ ਮਿਲਣ ਲਈ) ਅਨੇਕਾਂ ਉਪਾਵ ਕਰ ਕਰ ਕੇ ਥੱਕ ਗਿਆ ਹਾਂ (ਉਪਾਵਾਂ ਨਾਲ ਚਤੁਰਾਈਆਂ ਨਾਲ ਨਹੀਂ ਮਿਲਦਾ । ਅਰਦਾਸ ਅਰਜ਼ੋਈ ਹੀ ਮਦਦ ਕਰਦੀ ਹੈ, ਇਸ ਵਾਸਤੇ) ਹੇ ਨਾਨਕ ! (ਆਖ—) ਹੇ ਮੇਰੇ ਹਰੀ ! ਮੈਨੂੰ ਗਰੀਬ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ ।੪।੧।

ਵਡਹੰਸੁ ਮਹਲਾ ੪ ॥ ਮੇਰਾ ਹਰਿ ਪ੍ਰਭੂ ਸੁੰਦਰੁ ਮੈ ਸਾਰ ਨ ਜਾਣੀ ॥
ਹਉ ਹਰਿ ਪ੍ਰਭੂ ਛੋਡਿ ਦੂਜੈ ਲੋਭਾਣੀ ॥ ੧ ॥ ਹਉ ਕਿਉਕਰਿ ਪਿਰ ਕਉ
ਮਿਲਉ ਏਆਣੀ ॥ ਜੇ ਪਿਰ ਭਾਵੈ ਸਾ ਸੋਹਾਗਣਿ ਸਾਈ ਪਿਰ ਕਉ ਮਿਲੈ
ਸਿਆਣੀ ॥੧॥ ਰਹਾਉ ॥ ਮੈ ਵਿਚਿ ਦੋਸ ਹਉ ਕਿਉ ਕਰਿ ਪਿਰੁ ਪਾਵਾ ॥
ਤੇਰੇ ਅਨੇਕ ਪਿਆਰੇ ਹਉ ਪਿਰ ਚਿਤਿ ਨ ਆਵਾ ॥ ੨ ॥ ਜਿਨਿ ਪਿਰੁ
ਰਾਵਿਆ ਸਾ ਭਲੀ ਸੁਹਾਗਣਿ ॥ ਸੇ ਮੈ ਗੁਣ ਨਾਹੀ ਹਉ ਕਿਆ ਕਰੀ
ਦੁਹਾਗਣਿ ॥੩॥ ਨਿਤ ਸੁਹਾਗਣਿ ਸਦਾ ਪਿਰੁ ਰਾਵੈ ॥ ਮੈ ਕਰਮਹੀਣ ਕਬ
ਹੀ ਗਲਿ ਲਾਵੈ ॥ ੪ ॥ ਤੂ ਪਿਰੁ ਗੁਣਵੰਤਾ ਹਉ ਅਉਗੁਣਿਆਰਾ ॥ ਮੈ
ਨਿਰਗੁਣ ਬਖਸਿ ਨਾਨਕੁ ਵੇਚਾਰਾ ॥੫॥੨॥ [ਪੰਨਾ ੫੬੧]

ਪਦ ਅਰਥ :—ਸਾਰ—ਕਦਰ, ਕੀਮਤ । ਹਉ—ਮੈਂ । ਛੋਡਿ—ਛੱਡ ਕੇ । ਦੂਜੈ
ਮਾਇਆ (ਦੇ ਮੋਹ) ਵਿਚ । ੧ ।

ਕਉ-ਨੂੰ । ਮਿਲਉ-ਮਿਲਉਂ, ਮੈਂ ਮਿਲਾਂ । ਇਆਣੀ-ਅੰਵਾਣ, ਮੂਰਖ । ਪਿਰ
ਭਾਵੈ-ਪਿਰ ਨੂੰ ਭਾਉਂਦੀ ਹੈ । ਸਾਈ-ਉਹੀ । ਸਿਆਣੀ-ਅਕਲ ਵਾਲੀ । ੧। ਰਹਾਉ ।

ਮੈ ਵਿਚਿ-ਮੇਰੇ ਅੰਦਰ । ਪਿਰ ਚਿਤਿ-ਪਿਰ ਦੇ ਚਿੱਤ ਵਿਚ, ਹੇ ਪਿਰ ! ਤੇਰੇ ਚਿੱਤ
ਵਿਚ । ਆਵਾ-ਆਵਾਂ । ੨ ।

ਜਿਨਿ-ਜਿਸ ਨੇ । ਕਰੀ-ਕਰੀਂ, ਮੈਂ ਕਰਾਂ । ਦੁਹਾਗਣਿ-ਮੰਦੇ ਭਾਗਾਂ ਵਾਲੀ । ੩ ।
ਰਾਵੈ-ਜਾਦ ਰੱਖਦੀ ਹੈ, ਹਿਰਦੇ ਵਿਚ ਵਸਾਈ ਰੱਖਦੀ ਹੈ । ਕਰਮਹੀਣ-ਭਾਗ-
ਹੀਣ, ਬਦ-ਕਿਸਮਤ । ਗਲਿ-ਗਲ ਨਾਲ । ੪ ।

ਨਿਰਗੁਣ-ਗੁਣ-ਹੀਨ । ੫।

ਅਰਥ :-ਮੈਂ ਮੂਰਖ ਹਾਂ, ਮੈਂ ਪ੍ਰਭੂ-ਪਤੀ ਨੂੰ ਕਿਵੇਂ ਮਿਲ ਸਕਦੀ ਹਾਂ ? ਜੇਹੜੀ
(ਜੀਵ-ਇਸੜੀ)ਪ੍ਰਭੂ-ਪਤੀ ਨੂੰ ਪਸੰਦ ਆਉਂਦੀ ਹੈ, ਉਹ ਭਾਗਾਂ ਵਾਲੀ ਹੈ, ਉਹੀ ਅਕਲ
ਵਾਲੀ ਹੈ, ਉਹੀ ਪ੍ਰਭੂ-ਪਤੀ ਨੂੰ ਮਿਲ ਸਕਦੀ ਹੈ । ੧। ਰਹਾਉ ।

ਮੇਰਾ ਹਰੀ ਪ੍ਰਭੂ ਸੋਹਣਾ ਹੈ (ਪਰ) ਮੈਂ (ਉਸ ਦੇ ਸੁਹਣੱਪ ਦੀ) ਕਦਰ ਨਾਂਹ
ਜਾਤੀ, (ਤੇ) ਮੈਂ ਉਸ ਹਰੀ ਨੂੰ ਉਸ ਪ੍ਰਭੂ ਨੂੰ ਛੱਡ ਕੇ ਮਾਇਆ ਦੇ ਮੋਹ ਵਿਚ ਹੀ ਫਸੀ
ਰਹੀ । ੧।

ਮੇਰੇ ਅੰਦਰ (ਅਨੇਕਾਂ) ਐਬ ਹਨ (ਜਿਨ੍ਹਾਂ ਕਰ ਕੇ) ਮੈਂ ਪ੍ਰਭੂ-ਪਤੀ ਨੂੰ ਮਿਲ ਨਹੀਂ
ਸਕਦੀ । ਹੇ ਪ੍ਰਭੂ-ਪਤੀ ! ਤੇਰੇ ਨਾਲ ਪਿਆਰ ਕਰਨ ਵਾਲੇ ਅਨੇਕਾਂ ਹੀ ਹਨ, ਮੈਂ ਤੇਰੇ
ਚਿੱਤ ਵਿਚ ਨਹੀਂ ਆ ਸਕਦੀ । ੨ ।

ਜਿਸ ਜੀਵ-ਇਸੜੀ ਨੇ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾ ਲਿਆ, ਉਹ ਨੇਕ ਹੈ,
ਉਹ ਭਾਗਾਂ ਵਾਲੀ ਹੈ, ਉਸ ਸੁਹਾਗਣ ਵਾਲੇ ਗੁਣ ਮੇਰੇ ਅੰਦਰ ਨਹੀਂ ਹਨ । ਮੈਂ ਛੁੱਟੜ
(ਪ੍ਰਭੂ-ਖਤੀ ਨੂੰ ਮਿਲਣ ਲਈ) ਕੀਹ ਕਰ ਸਕਦੀ ਹਾਂ ? ੩ ।

ਜੇਹੜੀ ਜੀਵ-ਇਸੜੀ ਸਦਾ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ
ਸਦਾ ਭਾਗਾਂ ਵਾਲੀ ਹੈ । ਮੇਰੇ ਵਰਗੀ ਮੰਦ-ਭਾਗਣ ਨੂੰ ਉਹ ਕਦੇ (ਕਿਸਮਤ ਨਾਲ) ਹੀ
ਆਪਣੇ ਗਲ ਨਾਲ ਲਾਂਦਾ ਹੈ । ੪।

ਹੇ ਪ੍ਰਭੂ-ਪਤੀ ! ਤੂੰ ਗੁਣਾਂ ਨਾਲ ਭਰਪੂਰ ਹੈਂ, ਪਰ ਮੈਂ ਅਉਗਣਾਂ ਨਾਲ ਭਰਿਆ
ਹੋਇਆ ਹਾਂ । (ਤੇਰੇ ਚਰ ਤੇ ਹੀ ਅਰਦਾਸ ਹੈ-) ਮੈਨੂੰ ਗੁਣ-ਹੀਨ ਨਿਮਾਣੇ ਨਾਨਕ ਨੂੰ
ਬਖਸ਼ ਲੈ (ਤੇ, ਆਪਣੇ ਨਾਮ ਦੀ ਦਾਤਿ ਦੇਹ) । ੫। ੨।

ਵਡਹੰਸੁ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ
ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਿਗੁਰੈ ਗੁਰ ਪੁਛਿ ਮਨੁ

ਮੁਗਧੁ ਸਮਝਾਵਾ॥ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ॥
ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੇ ਹਰਿ ਚਰਣੀ ਚਿਤੁਲਾਏ ॥੧॥

[ਪੰਨਾ ਪੜ੍ਹ੧]

ਪਦ ਅਰਥ :-ਮੈ ਮਨਿ-ਮੇਰੇ ਮਨ ਵਿਚ । ਹਰੇ-ਹੇ ਹਰੀ ! ਪਾਵਾ-ਪਾਵਾਂ, ਮੈਂ
ਪਾ ਲਵਾਂ । ਪੁਛਾ-ਪੁਛਾਂ, ਮੈਂ ਪੁੱਛਦੀ ਹਾਂ । ਜਾਇ-ਜਾ ਕੇ । ਸਤਗੁਰੈ-ਗੁਰੂ ਨੂੰ । ਪੁਛਿ-
ਪੁੱਛ ਕੇ । ਮੁਗਧੁ-ਮੂਰਖ । ਸਮਝਾਵਾ-ਸਮਝਾਵਾਂ, ਮੈਂ ਸਮਝਾਂਦੀ ਹਾਂ । ੧ ।

ਅਰਥ :-ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ !
ਤੇਰਾ ਦਰਸ਼ਨ ਕਰ ਸਕਾਂ । (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ
ਪੁਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ ।
ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ
ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ । ਹੇ ਨਾਨਕ ! ਜਿਸ ਮਨੁੱਖ
ਉਤੇ ਮੇਰਾ ਪਿਆਰਾ ਪ੍ਰਭੂ ਮੇਰੇ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ
ਚਿੱਤ ਜੋੜੀ ਰੱਖਦਾ ਹੈ । ੧ ।

ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭੁ ਸਾਚੇ ਭਾਵਾ ॥ ਸੈ
ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉਕਰਿ ਧੀਰਜੁ ਪਾਵਾ ॥ ਜਿਸੁ
ਕਾਰਣਿ ਹਉ ਸੀਗਾਰੁ ਸੀਗਾਰੀ ਸੈ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ
ਧੰਨੁ ਧੰਨੁ ਸੋਹਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥[ਪੰਨਾਪੜ੍ਹ੧]

ਪਦ ਅਰਥ:-ਸਭਿ-ਸਾਰੇ । ਕਰੀ-ਕਰੀਂ, ਮੈਂ ਕਰਦੀ ਹਾਂ । ਪਿਰ ਕਾਰਣਿ-
ਪਤੀ ਨੂੰ ਮਿਲਣ ਵਾਸਤੇ । ਜੇ-ਤਾਂ ਕਿ, ਭਲਾ ਜਿ । ਭਾਵਾ-ਭਾਵਾਂ, ਮੈਂ ਪਸੰਦ ਆ ਜਾਵਾਂ ।
ਧੀਰਜੁ-ਸ਼ਾਂਤੀ । ਸੀਗਾਰੀ-ਸੀਗਾਰੀਂ, ਮੈਂ ਸਿੰਗਾਰਦੀ ਹਾਂ । ਅਵਰਾ-ਹੋਰਨਾਂ ਵਿਚ ।
ਧਨੁ-ਸਲਾਹੁਣ-ਜੋਗ । ਜਿਨਿ-ਜਿਸ ਨੇ । ਸਚੁ-ਸਦਾ ਕਾਇਮ ਰਹਿਣ ਵਾਲਾ । ਸਵਰਾ-
ਸਵਰਾ, ਸੋਹਣਾ । ੨ ।

ਅਰਥ :-ਮੈਂ ਪ੍ਰਭੂ-ਪਤੀ ਨੂੰ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ
ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ
ਆ ਜਾਵਾਂ । ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ
ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ
ਕਰ ਸਕਦੀ ਹਾਂ ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ
ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਰਜਾਂ) ਵਿਚ ਪ੍ਰਸੰਨ ਹੁੰਦਾ
ਹੈ । ਹੇ ਨਾਨਕ ! (ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ

ਨੇ ਉਸ ਸਦਾ ਕਾਇਮ ਰਹਿਣ ਵਾਲੇ ਮੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ। ੨।

ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਉਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭੁ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥ ੩ ॥ [ਪੰਨਾ ਪੜ੍ਹ੯]

ਪਦ ਅਰਥ :- ਪੁਛਾ-ਪੁਛਾਂ, ਮੈਂ ਪੁੱਛਦੀ ਹਾਂ। ਜਾਇ-ਜਾ ਕੇ। ਸੋਹਾਗ ਸੁਹਾਗਣਿ-ਪ੍ਰਭੂ-ਖਸਮ ਦੀ ਪਿਆਰੀ ਨੂੰ। ਕਿਉ-ਕਿਵੇਂ? ਪਿਰਿ ਸਾਚੈ-ਸਦਾ ਕਾਇਮ ਰਹਿਣ ਵਾਲੇ ਪਿਰ ਨੇ। ਜੀਉ-ਜਿੰਦ। ਇਤੁ-ਇਸ ਵਿਚ। ਮਾਰਗਿ-ਰਸਤੇ ਤੇ। ਇਤੁ ਮਾਰਗਿ-ਇਸ ਰਸਤੇ ਉੱਤੇ। ਭੈਣੇ-ਹੇ ਭੈਣ! ੩।

ਅਰਥ :- ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸ਼ਤੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! (ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ। ੩।

ਜੋ ਹਰਿ ਪ੍ਰਭੁ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਆਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੇਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੁ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥ ੪ ॥ [ਪੰਨਾ ਪੜ੍ਹ੯]

ਪਦ ਅਰਥ :- ਮੈ-ਮੈਨੂੰ। ਦੇਇ-ਦੇਵੇ। ਤਿਸੁ-ਉਸ ਨੂੰ। ਦੇਵਾ-ਦੇਵਾਂ। ਫੇਰੀ-ਫੇਰੀਂ, ਮੈਂ ਫੇਰਾਂ। ਕਰੀ-ਕਰੀਂ, ਮੈਂ ਕਰਾਂ। ਮਨਿ-ਮਨ ਵਿਚ (ਟਿਕੀ ਹੋਈ)। ਪੁਜਾਏ-ਪੂਰੀ ਕਰਦਾ ਹੈ। ੪।

ਅਰਥ :- ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫਤਿ ਸਾਲਾਹ) ਦਾ ਸਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ

ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਵੀ ਸਿਫਤਿ ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ ! (ਆਖ—) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ। ੪।

ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿਨਾਮੁ ਧਿਆਵਾ ॥
ਗੁਰੁ ਸਤਿਗੁਰੁ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿਗੁਣ ਗਾਵਾਂ ॥
ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥
ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ
ਮੇਰਾ ॥ ੫ ॥ [੫੬੨]

ਪਦ ਅਰਥ :—ਮੇਲਿ—ਮਿਲਾ। ਹਰ—ਹੇ ਹਰੀ ! ਜਿਤੁ—ਜਿਸੁ ਵਿਚ। ਮਿਲਿ—ਮਿਲ ਕੇ। ਧਿਆਵਾ—ਧਿਆਵਾਂ, ਮੈਂ ਧਿਆਵਾਂ। ਗੋਸਟਿ—ਮਿਲਾਪ। ਹਰਿ ਗੋਸਟਿ—ਪਰਮਾਤਮਾ ਦਾ ਮਿਲਾਪ। ਕਰਿ—ਕਰ ਕੇ। ਸਾਂਝੀ—ਮੇਲ-ਮਿਲਾਪ, ਸੰਗਤਿ। ਸਦ—ਸਦਾ। ਜੀਵੈ—ਜੀਉ ਪੈਂਦਾ ਹੈ, ਆਤਮਕ ਜੀਵਨ ਹਾਸਲ ਕਰਦਾ ਹੈ। ਜਿਤੁ ਵੇਲਾ—ਜਿਸ ਵੇਲੇ ਵਿਚ, ਜਦੋਂ। ਜੀਉ—ਜਿੰਦ। ਮਰਿ ਜਾਇ—ਮਰ ਜਾਂਦੀ ਹੈ, ਆਤਮਕ ਮੌਤ ਸਹੇੜ ਲੈਂਦੀ ਹੈ। ੫।

ਅਰਥ :—ਹੇ ਹਰੀ ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ ! (ਆਖ—) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤ ਮਰ ਜਾਂਦੀ ਹੈ। ੫।

ਹਰਿ ਵੇਖਣ ਕਉ ਸਭੁ ਕੋਈ ਲੋਚੈ ਸੇ ਵੇਖੈ ਜਿਸ ਆਪਿ ਵਿਖਾਲੇ ॥
ਜਿਸ ਨੇ ਨਦਰਿ ਕਰੇ ਮੇਰਾ ਪਿਆਰਾ ਸੇ ਹਰਿ ਹਰਿ ਸਦਾ ਸਮਾਲੇ ॥ ਸੇ
ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥

ਨਾਨਕ ਹਰਿਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥
੧ ॥ ੩ ॥ [ਪੰਨਾ ਪ੬੨]

ਪਦ ਅਰਥ :- ਕਉ-ਵਾਸਤੇ । ਸਭੁ ਕੋਈ-ਹਰੇਕ ਜੀਵ । ਲੋਚੈ-ਤਾਂਘ ਕਰਦਾ ਹੈ । ਜਿਸ ਨੋ-[ਲਫੜ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ] । ਨਦਾਰਿ-ਨਜ਼ਰ, ਨਿਗਾਹ । ਸਮਾਲੇ-(ਹਿਰਦੇ ਵਿਚ) ਸੰਭਾਲਦਾ ਹੈ । ਇਕੇ-ਇੱਕ ਹੀ, ਇੱਕ-ਰੂਪ, ਇੱਕ-ਜੋਤਿ । ਸੇਤੀ-ਨਾਲ । ਜਪਿ-ਜਪ ਕੇ । ੬ ।

ਅਰਥ :- ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ । ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੋਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ । (ਹੀ ਭਾਈ !) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ । ਹੇ ਨਾਨਕ ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ। ੬ । ੧ ੩ ।

ਵਡਹੰਸੁ ਮਹਲਾ ੫ ਘਰੁ ੧

੧ ਓ ਸਤਿਗੁਰਪ੍ਰਸਾਦਿ ॥ ਅਤਿ ਉਚਾ ਤਾ ਕਾ ਦਰਬਾਰਾ ॥ ਅੰਤੁ
ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ
ਤਾ ਕਾ ਮਹਲੁ ਨ ਪਾਵੈ ॥੧॥ ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥

੧॥ ਰਹਾਉ ॥ ਲਾਖ ਭਗਤ ਜਾ ਕਉ ਆਰਾਧਹਿ ॥ ਲਾਖ ਤਪੀਸਰ ਤਪੁ
ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ॥
੨॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥
ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥੩॥
ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ
ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੁੰਚਾ ॥ ਕਹੁ ਨਾਨਕ
ਪ੍ਰਭੁ ਮੇਰਾ ਉਚਾ ॥੪॥੧॥ [ਪੰਨਾ ਪ੬੨]

ਪਦ ਅਰਥ :- ਤਾ ਕਾ-ਉਸ (ਪਰਮਾਤਮਾ) ਦਾ । ਪਾਰਾਵਾਰਾ-ਪਾਰ ਅਵਾਰ, ਪਾਰਲਾ ਉਰਲਾ ਬੰਨਾ । ਕੋਟਿ-ਕੋੜਾਂ ਵਾਰੀ । ਲਖ-ਲੱਖ ਵਾਰੀ । ਧਾਵੈ-ਦੌੜਦਾ ਫਿਰੇ, ਜਤਨ ਕਰਦਾ ਫਿਰੇ । ਇਕੁ ਤਿਲੁ-ਰਤਾ ਭਰ ਭੀ । ੧ ।

ਸੁਹਾਵੀ-ਸੋਹਣੀ (ਘੜੀ) । ਜਿਤੁ-ਜਿਸ (ਵੇਲੇ) ਵਿਚ । ੧ । ਰਹਾਉ ।

ਕਉ-ਨੂੰ । ਤਪੀਸਰ-[ਤਪੀ-ਈਸਰ] ਵੁਡੇ ਵੁਡੇ । ਸਾਧਹਿ-ਸਾਧਦੇ ਹਨ । ੨ ।

ਘਟਿ ਘਟਿ-ਹਰੇਕ ਘਟ ਵਿਚ । ਘਟ-ਸਰੀਰ । ਵਸਹਿ-ਤੂੰ ਵੱਸਦਾ ਹੈਂ । ਥੋਰਾ-ਥੋੜੇ ਥੰਦੇ । ਜਾਣਹਿ-ਜਾਣਦੇ ਹਨ । ਕੋਈ-ਕੋਈ ਵਿਰਲਾ । ਤੋਰਾ-ਤੋੜਿਆ । ਕਰਉ-ਕਰਉ, ਮੈਂ ਕਰਦਾ ਹਾਂ । ਦੇਈ-ਦੇਈਂ, ਮੈਂ ਦੋਂਦਾ ਹਾਂ । ੩ ।

ਸੰਤਨ ਪਹਿ-ਸੰਤਾਂ ਪਾਸ, ਗੁਰੂ ਪਾਸ । ਹਮਾਰਾ-ਮੇਰਾ । ਸਗਲ-ਸਾਰਾ । ਮਹਲਿ-ਮਹਲ ਵਿਚ, ਹਜ਼ੂਰੀ ਵਿਚ । ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਭੁੰਚਾ-ਛਕਿਆ, ਪੀਤਾ । ਨਾਨਕ-ਹੇ ਨਾਨਕ ! ੪ ।

ਅਰਥ :-ਹੇ ਭਾਈ ! ਉਹ ਕੈਸਾ ਸੋਹਣਾ ਸਮਾ ਹੁੰਦਾ ਹੈ ! ਉਹ ਕੈਸੀ ਸੋਹਣੀ ਘੜੀ ਹੁੰਦੀ ਹੈ, ਜਦੋਂ ਪਰਮਾਤਮਾ ਦਾ ਮਿਲਾਪ ਹੋ ਜਾਂਦਾ ਹੈ । ੧ । ਰਹਾਉ ।

ਹੇ ਭਾਈ ! ਪਰਮਾਤਮਾ ਦਾ ਦਰਬਾਰ ਬਹੁਤ ਹੀ ਉੱਚਾ ਹੈ, ਉਸ ਦੇ ਪਾਰਲੇ ਉਰਲੇ ਬੰਨੇ ਦਾ ਕੁਝ ਅੰਤ ਨਹੀਂ ਪੈ ਸਕਦਾ । ਮਨੁੱਖ ਲੱਖਾਂ ਵਾਰੀ ਜਤਨ ਕਰੇ ਕੁੜਾਂ ਵਾਰੀ ਜਤਨ ਕਰੇ, (ਪਰ ਆਪਣੇ ਜਤਨਾਂ ਨਾਲ) ਪਰਮਾਤਮਾ ਦੀ ਹਜ਼ੂਰੀ ਰਤਾ ਭਰ ਭੀ ਹਾਸਲ ਨਹੀਂ ਕਰ ਸਕਦਾ । ੧ ।

ਹੇ ਭਾਈ ! ਲੱਖਾਂ ਹੀ ਭਗਤ ਜਿਸ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, (ਜਿਸ ਦੇ ਮਿਲਾਪ ਦੀ ਖ਼ਾਤਰ) ਲੱਖਾਂ ਹੀ ਵੁਡੇ ਵੁਡੇ ਤਪੀ ਤਪ ਕਰਦੇ ਰਹਿੰਦੇ ਹਨ, ਲੱਖਾਂ ਹੀ ਵੁਡੇ ਵੁਡੇ ਜੋਗੀ ਜੋਗ-ਸਾਧਨ ਕਰਦੇ ਰਹਿੰਦੇ ਹਨ, ਲੱਖਾਂ ਹੀ ਵੁਡੇ ਵੁਡੇ ਭੋਗੀ (ਜਿਸ ਦੇ ਦਿੱਤੇ) ਪਦਾਰਥ ਭੋਗਦੇ ਰਹਿੰਦੇ ਹਨ (ਉਸ ਦਾ ਅੰਤ ਕੋਈ ਨਹੀਂ ਪਾ ਸਕਿਆ) । ੨ ।

ਹੇ ਪ੍ਰਭੂ ! ਤੂੰ ਹਰੇਕ ਸਰੀਰ ਵਿਚ ਵੱਸਦਾ ਹੈਂ, ਪਰ ਬਹੁਤ ਥੋੜੇ ਮਨੁੱਖ (ਇਸ ਭੇਤ ਨੂੰ) ਜਾਣਦੇ ਹਨ (ਕਿਉਂਕਿ ਜੀਵਾਂ ਦੇ ਅੰਦਰ ਤੇਰੇ ਨਾਲੋਂ ਵਿੱਥ ਬਣੀ ਰਹਿੰਦੀ ਹੈ) ਕੋਈ ਵਿਰਲਾ ਹੀ ਗੁਰਮੁਖਿ ਹੁੰਦਾ ਹੈ ਜੋਹੜਾ (ਉਸ) ਵਿੱਥ ਨੂੰ ਦੂਰ ਕਰਦਾ ਹੈ । ਮੈਂ ਉਸ ਗੁਰਮੁਖ ਦੇ ਅੱਗੋਂ ਆਪਣੀ ਜਿੰਦ ਭੇਟਾ ਕਰਨ ਨੂੰ ਤਿਆਰ ਹਾਂ, ਮੈਂ ਜਤਨ ਕਰਦਾ ਹਾਂ ਕਿ ਉਹ ਗੁਰਮੁਖ ਮੇਰੇ ਉਤੇ ਦਇਆਵਾਨ ਹੋਵੇ । ੩ ।

ਹੇ ਭਾਈ ! ਭਾਲ ਕਰਦਾ ਕਰਦਾ ਮੈਂ ਗੁਰੂ ਦੇ ਪਾਸ ਪਹੁੰਚਿਆ, (ਗੁਰੂ ਨੇ) ਮੇਰਾ ਸਾਰਾ ਦੁੱਖ ਤੇ ਭਰਮ ਦੂਰ ਕਰ ਦਿੱਤਾ । (ਗੁਰੂ ਦੀ ਕਿਰਪਾ ਨਾਲ ਪ੍ਰਭੂ ਨੇ ਮੈਨੂੰ) ਆਪਣੀ ਹਜ਼ੂਰੀ ਵਿਚ ਸੱਦ ਲਿਆ)ਮੈਨੂੰ ਆਪਣੇ ਚਰਨਾਂ ਵਿਚ ਜੋੜ ਲਿਆ, ਤੇ, ਮੈਂ ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਤਾ । ਹੇ ਨਾਨਕ ! ਆਖ-ਮੇਰਾ ਪ੍ਰਭੂ ਸਭ ਤੋਂ ਉੱਚਾ ਹੈ । ੪ । ੧ ।

ਵਡਹੰਸੁ ਮਹਲਾ ੫ ॥ ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥ ੧ ॥ ਜੀਅ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ ॥

ਮਨੁ ਜੀਵੈ ਪ੍ਰਭੁ ਨਾਮੁ ਚਿਤੋਰੇ ॥ ੧ ॥ ਰਹਾਉ ॥ ਸਚੁ ਮੰਤ੍ਰੁ ਤੁਮਾਰਾ ਅੰਮ੍ਰਿਤੁ
ਬਾਣੀ ॥ ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥ ੨ ॥ ਸਚੁ ਹੁਕਮੁ ਤੁਮਾਰਾ
ਤਖਤਿ ਨਿਵਾਸੀ ॥ ਆਇ ਨ ਜਾਵੈ ਮੇਰਾ ਪ੍ਰਭੁ ਅਬਿਨਾਸੀ ॥ ੩ ॥ ਤੁਮ
ਮਿਹਰਵਾਨ ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥
[ਪੰਨਾ ੫੬੨]

ਪਦ ਅਰਥ :- ਧਨੁ-ਭਾਗਾਂ ਵਾਲਾ । ਸੁ-ਉਹ । ਜਿਤੁ-ਜਿਸ (ਵੇਲੇ) ਵਿਚ ।
ਹਉ-ਮੈਂ । ੧ ।

ਜੀਅ ਕੇ ਦਾਤੇ-ਹੇ ਜਿੰਦ ਦੇਣ ਵਾਲੇ ! ਪ੍ਰਭੁ-ਹੇ ਪ੍ਰਭੂ ! ਜੀਵੈ-ਆਤਮਕ ਜੀਵਨ
ਪ੍ਰਾਪਤ ਕਰ ਲੈਂਦਾ ਹੈ । ਚਿਤੋਰੇ-ਚੇਤੇ ਕਰ ਕੇ । ੧ । ਰਹਾਉ ।

ਸਚੁ-ਸਦਾ ਕਾਇਮ ਰਹਿਣ ਵਾਲਾ । ਮੰਤ੍ਰੁ-ਉਪਦੇਸ਼ । ਅੰਮ੍ਰਿਤੁ-ਆਤਮਕ ਜੀਵਨ
ਦੇਣ ਵਾਲੀ । ਸੀਤਲ-ਸ਼ਾਂਤ । ਸੁਜਾਣੀ-ਚੰਗੀ ਪਰਖ ਵਾਲੀ । ਦ੍ਰਿਸਟਿ-ਨਜ਼ਰ । ੨ ।

ਤਖਤਿ-ਤਖਤ ਉਤੇ । ਨਿਵਾਸੀ-ਨਿਵਾਸ ਕਰਨ ਵਾਲਾ । ਅਬਿਨਾਸੀ-ਨਾਸ-
ਰਹਿਤ । ੩ ।

ਹਮ-ਅਸੀਂ।ਦੀਨ-ਨਿਮਾਣੇ । ਨਾਨਕ-ਹੇ ਨਾਨਕ ! ਸਾਹਿਬੁ-ਮਾਲਕ । ਭਰਪੁਰਿ
-ਭਰਪੂਰ, ਹਰ ਥਾਂ ਮੌਜੂਦ । ਲੀਣ-ਵਿਆਪਕ । ੪ ।

ਅਰਥ :- ਹੇ ਜਿੰਦ ਦੇਣ ਵਾਲੇ ਪ੍ਰਭੂ ! ਹੇ ਮੇਰੇ ਪ੍ਰੀਤਮ ਪ੍ਰਭੂ ! ਤੇਰਾ ਨਾਮ ਚੇਤੇ
ਕਰ ਕਰ ਕੇ ਮੇਰਾ ਮਨ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ । ੧ । ਰਹਾਉ ।

ਹੇ ਭਾਈ ! ਉਹ ਸਮਾ ਭਾਗਾਂ ਵਾਲਾ ਹੁੰਦਾ ਹੈ ਜਿਸ ਵੇਲੇ ਪ੍ਰਭੂ ਦਾ ਦਰਸ਼ਨ
ਕਰੀਦਾ ਹੈ, (ਜਿਸ ਗੁਰੂ ਦੀ ਕਿਰਪਾ ਨਾਲ ਪ੍ਰਭੂ ਦਾ ਦਰਸ਼ਨ ਹੁੰਦਾ ਹੈ) ਮੈਂ ਉਸ ਗੁਰੂ
ਦੇ ਚਰਨਾਂ ਤੋਂ ਸਦਕੇ ਜਾਂਦਾ ਹਾਂ । ੧ ।

ਹੇ ਪ੍ਰਭੂ ! ਤੇਰਾ ਨਾਮ-ਮੰਤ੍ਰੁ ਸਦਾ ਕਾਇਮ ਰਹਿਣ ਵਾਲਾ ਹੈ, ਤੇਰੀ ਸਿਫਤਿ ਸਾਲਾਹ
ਦੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ । ਹੇ ਸ਼ਾਂਤੀ ਦੇ ਪੁੰਜ ਅਕਾਲ ਪੁਰਖ ! ਤੇਰੀ
ਨਿਗਾਹ ਚੰਗੀ ਪਰਖ ਵਾਲੀ ਹੈ । ੨ ।

ਹੇ ਪ੍ਰਭੂ ! ਤੇਰਾ ਹੁਕਮ ਸਦਾ ਬਿਰ ਰਹਿਣ ਵਾਲਾ ਹੈ, ਤੂੰ (ਸਦਾ) ਤਖਤ ਉਤੇ
ਨਿਵਾਸ ਰੱਖਣ ਵਾਲਾ ਹੈਂ (ਤੂੰ ਸਦਾ ਸਭ ਦਾ ਹਾਕਮ ਹੈਂ) । (ਹੇ ਭਾਈ !) ਮੇਰਾ ਪ੍ਰਭੂ
ਕਦੇ ਨਾਸ ਹੋਣ ਵਾਲਾ ਨਹੀਂ, ਉਹ ਕਦੇ ਜੰਮਦਾ ਮਰਦਾ ਨਹੀਂ । ੩ ।

ਹੇ ਪ੍ਰਭੂ ! ਅਸੀਂ ਜੀਵ ਤੇਰੇ ਨਿਮਾਣੇ ਸੇਵਕ ਹਾਂ, ਤੂੰ ਸਾਡੇ ਉਤੇ ਦਇਆ ਕਰਨ
ਵਾਲਾ ਹੈਂ । ਹੇ ਨਾਨਕ ! (ਆਖ-) ਸਾਡਾ ਮਾਲਕ-ਪ੍ਰਭੂ ਹਰ ਥਾਂ ਮੌਜੂਦ ਹੈ, ਸਭ ਵਿਚ
ਵਿਆਪਕ ਹੈ । ੪ । ੨ ।

ਵਡਹੰਸੁ ਮਹਲਾ ੫ ॥ ਤੂ ਬੇਅੰਤੁ ਕੋ ਵਿਰਲਾ ਜਾਣੈ ॥ ਗੁਰਪ੍ਰਸਾਦਿ ਕੋ
 ਸਬਦਿ ਪਛਾਣੈ ॥੧॥ ਸੇਵਕ ਕੀ ਅਰਦਾਸਿ ਪਿਆਰੇ ॥ ਜਪਿ ਜੀਵਾ ਪ੍ਰਭ
 ਚਰਣ ਤੁਮਾਰੇ ॥ ੧ ॥ ਰਹਾਉ ॥ ਦਇਆਲ ਪੁਰਖ ਮੇਰੇ ਪ੍ਰਭ ਦਾਤੇ ॥
 ਜਿਸਹਿ ਜਨਾਵਹੁ ਤਿਨਹਿ ਤੁਮ ਜਾਤੇ ॥੨॥ ਸਦਾ ਸਦਾ ਜਾਈ ਬਲਿਹਾਰੀ ॥
 ਇਤ ਉਤ ਦੇਖਉ ਓਟ ਤੁਮਾਰੀ ॥੩॥ ਮੋਹਿ ਨਿਰਗੁਣ ਗੁਣੁ ਕਿਛੁ ਨ ਜਾਤਾ ॥
 ਨਾਨਕ ਸਾਧੂ ਦੇਖਿ ਮਨੁ ਰਾਤਾ ॥ ੪ ॥੩॥ [ਪੰਨਾ ੫੬੨]

ਪਦ ਅਰਥ :-ਜਾਣੈ-ਭੁੰਘੀ ਸਾਂਝ ਪਾਂਦਾ ਹੈ। ਪ੍ਰਸਾਦਿ-ਕਿਰਪਾ ਨਾਲ। ਕੋ-
 ਕੋਈ ਵਿਰਲਾ। ਸਬਦਿ-ਸ਼ਬਦ ਦੀ ਰਾਹੀਂ। ੧।

ਪਿਆਰੇ-ਹੇ ਪਿਆਰੇ ! ਜਪਿ-ਜਪ ਕੇ, ਹਿਰਦੇ ਵਿਚ ਵਸਾ ਕੇ। ਜੀਵਾ-ਜੀਵਾਂ,
 ਮੈਂ ਆਤਮਕ ਜੀਵਨ ਪ੍ਰਾਪਤ ਕਰਾਂ। ਪ੍ਰਭ-ਹੇ ਪ੍ਰਭੂ। ੧। ਰਹਾਉ।

ਦਇਆਲ-ਹੇ ਦਇਆ ਦੇ ਘਰ ! ਜਿਸਹਿ-ਜਿਸ ਨੂੰ। ਜਨਾਵਹੁ-ਤੂੰ ਸਮਝ
 ਦੇਂਦਾ ਹੈਂ। ਤਿਨਹਿ-ਉਸ ਨੇ ਹੀ। ਤੁਮ ਜਾਤੇ-ਤੈਨੂੰ ਜਾਣਿਆ ਹੈ, ਤੇਰੇ ਨਾਲ ਸਾਂਝ
 ਪਾਈ ਹੈ। ੨।

ਜਾਈ-ਜਾਈਂ, ਮੈਂ ਜਾਂਦਾ ਹਾਂ। ਇਤ-ਇਸ ਲੋਕ ਵਿਚ। ਉਤ-ਪਰਲੋਕ ਵਿਚ।
 ਦੇਖਉ-ਦੇਖਉਂ, ਮੈਂ ਵੇਖਦਾ ਹਾਂ। ੩।

ਮੋਹਿ-ਮੈਂ। ਸਾਧੂ-ਗੁਰੂ। ਦੇਖਿ-ਵੇਖ ਕੇ, ਦਰਸਨ ਕਰ ਕੇ। ਰਾਤਾ-ਰੰਗਿਆ
 ਗਿਆ ਹੈ। ੪।

ਅਰਥ :-ਹੇ ਪਿਆਰੇ ਪ੍ਰਭੂ ! ਮੈਂ ਸੇਵਕ ਦੀ (ਤੇਰੇ ਦਰ ਤੇ) ਅਰਦਾਸ ਹੈ, (ਮੇਹਰ
 ਕਰ) ਹੇ ਪ੍ਰਭੂ ! ਤੇਰੇ ਚਰਨ ਹਿਰਦੇ ਵਿਚ ਵਸਾ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰਾਂ।
 ੧। ਰਹਾਉ।

ਹੇ ਪ੍ਰਭੂ ! ਤੇਰੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਕੋਈ ਵਿਰਲਾ ਮਨੁੱਖ ਤੇਰੇ ਨਾਲ
 ਭੁੰਘੀ ਸਾਂਝ ਪਾਂਦਾ ਹੈ। ਗੁਰੂ ਦੀ ਕਿਰਪਾ ਨਾਲ ਗੁਰੂ ਦੇ ਸ਼ਬਦ ਵਿਚ ਜੁੜ ਕੇ ਕੋਈ
 ਵਿਰਲਾ ਤੇਰੇ ਨਾਲ ਜਾਣ-ਪਛਾਣ ਪਾਂਦਾ ਹੈ। ੧।

ਹੇ ਮੇਰੇ ਦਾਤੇ ਪ੍ਰਭੂ ! ਹੇ ਦਇਆ ਦੇ ਘਰ ਅਕਾਲ ਪੁਰਖ ! ਜਿਸ ਮਨੁੱਖ ਨੂੰ ਤੂੰ
 ਆਪ ਸੁਝ ਬਖਸ਼ਦਾ ਹੈਂ, ਉਸੇ ਨੇ ਹੀ ਤੇਰੇ ਨਾਲ ਸਾਂਝ ਪਾਈ ਹੈ। ੨।

ਹੇ ਪ੍ਰਭੂ ! ਮੈਂ ਸਦਾ ਹੀ ਸਦਾ ਹੀ ਤੈਥੋਂ ਸਦਕੇ ਜਾਂਦਾ ਹਾਂ। ਇਸ ਲੋਕ ਵਿਚ ਤੇ
 ਪਰਲੋਕ ਵਿਚ ਮੈਂ ਤੇਰਾ ਹੀ ਆਸਰਾ ਤੱਕਦਾ ਹਾਂ। ੩।

ਹੇ ਪ੍ਰਭੂ ! ਮੈਂ ਗੁਣ-ਹੀਨ ਹਾਂ, ਮੈਂ ਤੇਰਾ ਗੁਣ (ਉਪਕਾਰ) ਕੁਝ ਭੀ ਨਹੀਂ ਸਾਂ

ਸਮਝ ਸਕਿਆ । ਹੇ ਨਾਨਕ ! (ਆਖ-ਹੇ ਪ੍ਰਭੂ !) ਗੁਰੂ ਦਾ ਦਰਸ਼ਨ ਕਰ ਕੇ ਮੇਰਾ ਮਨ (ਤੇਰੇ ਪ੍ਰੇਮ ਵਿਚ) ਰੰਗਿਆ ਗਿਆ ਹੈ । ੪।੩।

ਵਡਹੰਸੁ ਮ: ੫ ॥ ਅੰਤਰਜਾਮੀ ਸੋ ਪ੍ਰਭੂ ਪੂਰਾ ॥ ਦਾਨੁ ਦੇਇ ਸਾਧੂ
ਕੀ ਪੂਰਾ ॥੧॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥ ਤੇਰੀ ਓਟ ਪੂਰਨ
ਗੋਪਾਲਾ ॥ ੧ ॥ ਰਹਾਉ ॥ ਜਲਿ ਥਲਿ ਮਹੀਅਲਿ ਰਹਿਆ ਭਰਪੂਰੇ ॥
ਨਿਕਟਿ ਵਸੈ, ਨਾਹੀ ਪ੍ਰਭੂ ਦੂਰੇ ॥੨॥ ਜਿਸ ਨੋ ਨਦਰਿ ਕਰੇ ਸੋ ਧਿਆਏ ॥
ਆਠ ਪਹਰ ਹਰਿ ਕੇ ਗੁਣ ਗਾਏ ॥ ੩ ॥ ਜੀਅ ਜੰਤ ਸਗਲੇ ਪ੍ਰਤਿਪਾਰੇ ॥
ਸਰਨਿ ਪਰਿਓ ਨਾਨਕ ਹਰਿ ਦੁਆਰੇ ॥੪॥੪॥ [ਪੰਨਾ ਪੜੜ]

ਪਦ ਅਰਥ :- ਅੰਤਰਜਾਮੀ-ਦਿਲ ਦੀ ਜਾਣਨ ਵਾਲਾ । ਦਾਨੁ-ਬਖਸ਼ੀਸ਼ ।
ਦੇਇ-ਦੇਂਦਾ ਹੈ । ਸਾਧੂ-ਗੁਰੂ । ੧ ।

ਪ੍ਰਭ-ਹੇ ਪ੍ਰਭੂ ! ਓਟ-ਆਸਰਾ । ਪੂਰਨ-ਹੇ ਸਰਬ-ਵਿਆਪਕ ! ਗੋਪਾਲਾ-ਹੇ
ਸ੍ਰਿਸ਼ਟੀ ਦੇ ਪਾਲਣਹਾਰ ! ੧ । ਰਹਾਉ ।

ਜਲਿ-ਪਾਣੀ ਵਿਚ । ਥਲਿ-ਧਰਤੀ ਵਿਚ । ਮਹੀਅਲਿ-ਮਹੀ ਤਲਿ, ਧਰਤੀ ਦੇ
ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ । ਨਿਕਟਿ-ਨੇੜੇ । ੨ ।

ਜਿਸ ਨੋ-[ਲਫਜ਼ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ] ।
ਗਾਏ-ਗਾਂਦਾ ਹੈ । ੩ ।

ਜੀਅ-[ਲਫਜ਼ 'ਜੀਉ' ਤੋਂ ਬਹੁ ਵਚਨ] । ਦੁਆਰੇ-ਦੁਆਰਿ, ਦਰ ਤੇ । ੪ ।

ਅਰਥ :- ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ ! (ਮੇਰੇ ਉੱਤੇ) ਕਿਰਪਾ
ਕਰ (ਮੈਨੂੰ ਗੁਰੂ ਦੇ ਚਰਨਾਂ ਦੀ ਧੂੜ ਬਖਸ਼) । ਹੇ ਸਰਬ-ਵਿਆਪਕ ! ਹੇ ਸ੍ਰਿਸ਼ਟੀ-
ਪਾਲਕ ! ਮੈਨੂੰ ਤੇਰਾ ਹੀ ਆਸਰਾ ਹੈ । ੧। ਰਹਾਉ ।

ਹੇ ਭਾਈ ! ਉਹ ਪ੍ਰਭੂ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਸਾਰੇ ਗੁਣਾਂ ਨਾਲ
ਭਰਪੂਰ ਹੈ, (ਜਿਸ ਉੱਤੇ ਉਹ ਮੋਹਰ ਕਰਦਾ ਹੈ ਉਸ ਨੂੰ) ਗੁਰੂ ਦੇ ਚਰਨਾਂ ਦੀ ਧੂੜ
ਬਖਸ਼ੀਸ਼ (ਵਜੋਂ) ਦੇਂਦਾ ਹੈ । ੧।

ਹੇ ਭਾਈ ! ਪ੍ਰਭੂ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਜੱਰੇ ਜੱਰੇ
ਵਿਚ ਮੌਜੂਦ ਹੈ, ਉਹ (ਹਰੇਕ ਜੀਵ ਦੇ) ਨੇੜੇ ਵੱਸਦਾ ਹੈ, ਕਿਸੇ ਤੋਂ ਦੂਰ ਨਹੀਂ ਹੈ । ੨।

ਹੇ ਭਾਈ ! ਜਿਸ ਮਨੁੱਖ ਉੱਤੇ ਪ੍ਰਭੂ ਮੋਹਰ ਦੀ ਨਿਗਾਹ ਕਰਦਾ ਹੈ ਉਹ ਮਨੁੱਖ
ਉਸ ਦਾ ਸਿਮਰਨ ਕਰਦਾ ਰਹਿੰਦਾ ਹੈ, ਉਹ ਮਨੁੱਖ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ
ਦੇ ਗੁਣ ਗਾਂਦਾ ਰਹਿੰਦਾ ਹੈ । ੩ ।

ਹੇ ਭਾਈ ! ਪਰਮਾਤਮਾ ਸਾਰੇ ਹੀ ਜੀਵਾਂ ਦੀ ਪਾਲਣਾ ਕਰਦਾ ਹੈ । ਹੇ ਨਾਨਕ !
(ਉਸ ਪ੍ਰਭੂ ਅੱਗੇ ਅਰਦਾਸ ਕਰਿਆ ਕਰ ਤੇ ਆਖਿਆ ਕਰ—) ਹੇ ਹਰੀ ! ਮੈਂ ਤੇਰੇ ਦਰ
ਤੇ ਆਇਆ ਹਾਂ, ਮੈਂ ਤੇਰੀ ਸਰਨ ਪਿਆ ਹਾਂ (ਮੈਨੂੰ ਗੁਰੂ ਦੇ ਚਰਨਾਂ ਦੀ ਧੂੜ ਬਖਸ਼) ।
੪ । ੪ ।

ਵਡਹੰਸੁ ਮਹਲਾ ੫ ॥ ਤੂ ਵਡ ਦਾਤਾ ਅੰਤਰਜਾਮੀ ॥ ਸਭ ਮਹਿ
ਕੀਵਿਆ ਪੂਰਨ ਪ੍ਰਭ ਸੁਆਮੀ ॥ ੧ ॥ ਮੇਰੇ ਪ੍ਰਭ ਪ੍ਰੀਤਮ ਨਾਮੁ ਅਧਾਰਾ ॥
ਹਉ ਸੁਣਿ ਸੁਣਿ ਜੀਵਾ ਨਾਮੁ ਤੁਮਾਰਾ ॥ ੧ ॥ ਰਹਾਉ ॥ ਤੇਰੀ ਸਰਣਿ
ਸਤਿਗੁਰ ਮੇਰੇ ਪੂਰੇ ॥ ਮਨੁ ਨਿਰਮਲੁ ਹੋਇ ਸੰਤਾ ਪੂਰੇ ॥ ੨ ॥ ਚਰਨ ਕਮਲ
ਹਿਰਦੈ ਉਰਿ ਧਾਰੇ ॥ ਤੇਰੇ ਦਰਸਨ ਕਉ ਜਾਈ ਬਲਿਹਾਰੇ ॥ ੩ ॥ ਕਰਿ
ਕਿਰਪਾ ਤੇਰੇ ਗੁਣ ਗਾਵਾ ॥ ਨਾਨਕ ਨਾਮੁ ਜਪਤ ਸੁਖੁ ਪਾਵਾ ॥ ੪ ॥ ੫ ॥
[ਪੰਨਾ ਪੜੜ]

ਪਦ ਅਰਥ :- ਦਾਤਾ—ਬਖਸ਼ਿਸ਼ਾਂ ਕਰਨ ਵਾਲਾ । ਪੂਰਨ—ਸਰਬ-ਵਿਆਪਕ । ੧।

ਪ੍ਰਭ—ਹੇ ਪ੍ਰਭੂ ! ਅਧਾਰਾ—ਆਸਰਾ । ਹਉ—ਮੈਂ । ਸੁਣਿ—ਸੁਣ ਕੇ । ਜੀਵਾ—
ਜੀਵਾਂ, ਆਤਮਕ ਜੀਵਨ ਹਾਸਲ ਕਰਦਾ ਹਾਂ । ੧ । ਰਹਾਉ ।

ਸਤਿਗੁਰ—ਹੇ ਸਤਿਗੁਰੂ ! ਧੂਰੇ—ਚਰਨ-ਧੂੜ ਵਿਚ । ੨ ।

ਉਰਿ—ਹਿਰਦੇ ਵਿਚ । ਜਾਈ—ਜਾਈਂ, ਮੈਂ ਜਾਂਦਾ ਹਾਂ । ਕਉ—ਨੂੰ, ਤੋਂ । ੩ ।

ਗਾਵਾ—ਗਾਵਾਂ, ਮੈਂ ਗਾਵਾਂ । ਪਾਵਾ—ਪਾਵਾਂ । ੪ ।

ਅਰਥ :- ਹੇ ਮੇਰੇ ਪ੍ਰੀਤਮ ਪ੍ਰਭੂ ! ਤੇਰਾ ਨਾਮ (ਮੇਰੀ ਜ਼ਿੰਦਗੀ ਦਾ) ਆਸਰਾ ਹੈ ।
ਤੇਰਾ ਨਾਮ ਸੁਣ ਸੁਣ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ । ੧ । ਰਹਾਉ ।

ਹੇ ਮੇਰੇ ਸੁਆਮੀ ! ਹੇ ਸਰਬ-ਵਿਆਪਕ ਪ੍ਰਭੂ ! ਤੂੰ ਸਭ ਤੋਂ ਵੱਡਾ ਦਾਤਾ ਹੈਂ, ਤੂੰ
(ਜੀਵਾਂ ਦੇ) ਦਿਲ ਦੀ ਜਾਣਨ ਵਾਲਾ ਹੈਂ, ਤੂੰ ਸਭ ਦੇ ਅੰਦਰ ਮੌਜੂਦ ਹੈਂ । ੧ ।

ਹੇ ਮੇਰੇ ਪੂਰੇ ਸਤਿਗੁਰੂ ! ਮੈਂ ਤੇਰੀ ਸਰਨ ਆਇਆ ਹਾਂ, ਤੇਰੇ ਸੰਤ ਜਨਾਂ ਦੇ
ਚਰਨਾਂ ਦੀ ਧੂੜ ਨਾਲ ਮਨ ਪਵਿਤ੍ਰ ਹੋ ਜਾਂਦਾ ਹੈ (ਤੇ, ਪਰਮਾਤਮਾ ਦਾ ਦਰਸ਼ਨ ਹੁੰਦਾ ਹੈ)
। ੨ ।

ਹੇ ਪ੍ਰਭੂ ! ਮੈਂ ਤੇਰੇ ਦਰਸ਼ਨ ਤੋਂ ਕੁਰਬਾਨ ਜਾਂਦਾ ਹਾਂ, ਤੇਰੇ ਸੋਹਣੇ ਕੋਮਲ ਚਰਨ
ਮੈਂ ਆਪਣੇ ਹਿਰਦੇ ਵਿਚ ਟਿਕਾਏ ਹੋਏ ਹਨ । ੩ ।

ਹੇ ਨਾਨਕ (ਆਖ—ਹੇ ਪ੍ਰਭੂ !) ਮੋਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ, ਤੇ, ਤੇਰਾ
ਨਾਮ ਜਪਦਿਆਂ ਆਤਮਕ ਆਨੰਦ ਮਾਣਦਾ ਰਹਾਂ । ੪। ੫।

ਵਡਹੰਸੁ ਮਹਲਾ ੫ ॥ ਸਾਧ ਸੰਗਿ ਹਰਿ ਅੰਮ੍ਰਿਤੁ ਪੀਜੈ ॥ ਨਾ ਜੀਉ

ਮਰੈ ਨ ਕਬਹੂ ਛੀਜੈ ॥ ੧ ॥ ਵਡਭਾਗੀ ਗੁਰੂ ਪੂਰਾ ਪਾਈਐ ॥ ਗੁਰ
ਕਿਰਪਾ ਤੇ ਪ੍ਰਭੂ ਧਿਆਈਐ ॥ ੧ ॥ ਰਹਾਉ ॥ ਰਤਨ ਜਵਾਹਰ ਹਰਿ
ਮਾਣਕ ਲਾਲਾ ॥ ਸਿਮਰਿ ਸਿਮਰਿ ਪ੍ਰਭ ਭਏ ਨਿਹਾਲਾ ॥ ੨ ॥ ਜਤ ਕਤ
ਪੇਖਉ ਸਾਧੂ ਸਰਣਾ ॥ ਹਰਿਗੁਣ ਗਾਇ ਨਿਰਮਲ ਮਨੁ ਕਰਣਾ ॥ ੩ ॥
ਘਟ ਘਟ ਅੰਤਰਿ ਮੇਰਾ ਸੁਆਮੀ ਵੁਠਾ ॥ ਨਾਨਕ ਨਾਮੁ ਪਾਇਆ ਪ੍ਰਭੂ
ਤੂਠਾ ॥ ੪ ॥ ੬ ॥ [ਪੰਨਾ ਪੜੜ]

ਪਦ ਅਰਥ :- ਸਾਧ ਸੰਗਿ-ਗੁਰੂ ਦੀ ਸੰਗਤਿ ਵਿਚ । ਅੰਮ੍ਰਿਤੁ-ਆਤਮਕ ਜੀਵਨ
ਦੇਣ ਵਾਲਾ ਹਰਿ-ਨਾਮ-ਜਲ । ਪੀਜੈ-ਪੀ ਸਕੀਦਾ ਹੈ । ਜੀਉ-ਜਿੰਦ । ਨਾ ਮਰੈ-
ਆਤਮਕ ਮੌਤੇ ਨਹੀਂ ਮਰਦੀ । ਨ ਛੀਜੈ-ਆਤਮਕ ਜੀਵਨ ਵਿਚ ਕਮਬੋਰ ਨਹੀਂ
ਹੁੰਦੀ । ੧ ।

ਤੇ-ਤੋਂ, ਨਾਲ । ੧ । ਰਹਾਉ ।

ਮਾਣਕ-ਮੌਤੀ । ਸਿਮਰਿ-ਸਿਮਰ ਕੇ । ਨਿਹਾਲਾ-ਪ੍ਰਸੰਨ, ਖੁਸ਼ । ੨ ।

ਜਤ ਕਤ-ਜਿਧਰ ਕਿਧਰ । ਪੇਖਉ-ਮੈਂ ਵੇਖਦਾ ਹਾਂ । ਸਾਧੂ-ਗੁਰੂ । ਗਾਇ-ਗਾ
ਕੇ । ਨਿਰਮਲ-ਪਵਿਤ੍ਰ । ੩ ।

ਘਟ-ਸਰੀਰ । ਵੁਠਾ-ਵੱਸਦਾ ਹੈ । ਤੂਠਾ-ਪ੍ਰਸੰਨ ਹੁੰਦਾ ਹੈ । ੪ ।

ਅਰਥ :- ਹੇ ਭਾਈ ! ਪੂਰਾ ਗੁਰੂ ਵਡੀ ਕਿਸਮਤਿ ਨਾਲ ਮਿਲਦਾ ਹੈ, ਤੇ, ਗੁਰੂ
ਦੀ ਕਿਰਪਾ ਨਾਲ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ । ੧ । ਰਹਾਉ ।

ਹੇ ਭਾਈ ! ਗੁਰੂ ਦੀ ਸੰਗਤਿ ਵਿਚ ਹੀ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ
ਜਲ ਪੀਤਾ ਜਾ ਸਕਦਾ ਹੈ, (ਇਸ ਨਾਮ-ਜਲ ਦੀ ਬਰਕਤਿ ਨਾਲ) ਜਿੰਦ ਨਾਂਹ ਆਤਮਕ
ਮੌਤੇ ਮਰਦੀ ਹੈ, ਨਾਂਹ ਕਦੇ ਆਤਮਕ ਜੀਵਨ ਵਿਚ ਲਿੱਸੀ ਹੁੰਦੀ ਹੈ । ੧ ।

ਹੇ ਭਾਈ ! ਪਰਮਾਤਮਾ ਦੀ ਸਿਫਤਿ ਸਾਲਾਹ ਦੇ ਬਚਨ (ਮਾਨੋ) ਰਤਨ ਹਨ,
ਜਵਾਹਰ ਹਨ, ਮੌਤੀ ਹਨ, ਲਾਲ ਹਨ । ਪ੍ਰਭੂ ਜੀ ਦਾ ਨਾਮ ਸਿਮਰ ਸਿਮਰ ਕੇ ਸਦਾ
ਖਿੜੇ ਰਹੀਦਾ ਹੈ । ੨ ।

ਹੇ ਭਾਈ ! ਮੈਂ ਜਿਧਰ ਕਿਧਰ ਵੇਖਦਾ ਹਾਂ, ਗੁਰੂ ਦੀ ਸਰਨ ਹੀ (ਇਕ ਐਸਾ
ਥਾਂ ਹੈ ਜਿਥੇ) ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾ ਗਾ ਕੇ ਮਨ ਨੂੰ ਪਵਿਤ੍ਰ
ਕੀਤਾ ਜਾ ਸਕਦਾ ਹੈ । ੩ ।

ਹੇ ਨਾਨਕ ! (ਆਖ-)ਮੇਰਾ ਮਾਲਕ-ਪ੍ਰਭੂ (ਉਂਵ ਤਾਂ) ਹਰੇਕ ਸਰੀਰ ਵਿਚ ਵੱਸਦਾ
ਹੈ (ਪਰ ਜਿਸ ਮਨੁੱਖ ਉੱਤੇ ਉਹ) ਪ੍ਰਭੂ ਪ੍ਰਸੰਨ ਹੁੰਦਾ ਹੈ (ਉਹੀ ਉਸ ਦਾ) ਨਾਮ

(-ਸਿਮਰਨ) ਪ੍ਰਾਪਤ ਕਰਦਾ ਹੈ । ੪ । ੬ ।

ਵਡਹੰਸੁ ਮਹਲਾ ੫ ॥ ਵਿਸਰੁ ਨਾਹੀ ਪ੍ਰਭ ਦੀਨ ਦਇਆਲਾ ॥ ਤੇਰੀ
ਸਰਣਿ ਪੂਰਨ ਕਿਰਪਾਲਾ ॥੧॥ ਰਹਾਉ ॥ ਜਹ ਚਿਤਿ ਆਵਹਿ ਸੇ ਥਾਨੁ
ਸੁਹਾਵਾ ॥ ਜਿਤੁ ਵੇਲਾ ਵਿਸਰਹਿ ਤਾ ਲਾਗੈ ਹਾਵਾ ॥੧॥ ਤੇਰੇ ਜੀਅ ਤੂ
ਸਦ ਹੀ ਸਾਥੀ ॥ ਸੰਸਾਰ ਸਾਗਰ ਤੇ ਕਢੁ ਦੇ ਹਾਥੀ ॥੨॥ ਆਵਣੁ ਜਾਣਾ
ਤੁਮ ਹੀ ਕਿਆ ॥ ਜਿਸੁ ਤੂ ਰਾਖਹਿ ਤਿਸੁ ਦੁਖੁ ਨ ਥੀਆ ॥੩॥ ਤੂ ਏਕੋ
ਸਾਹਿਬੁ ਅਵਰੁ ਨ ਹੋਰਿ ॥ ਬਿਨਉ ਕਰੈ ਨਾਨਕੁ ਕਰ ਜੋਰਿ ॥ ੪ ॥ ੭ ॥
[ਪੰਨਾ ੫੬੩]

ਪਦ ਅਰਥ :- ਵਿਸਰੁ ਨਾਹੀ-ਨਾਹ ਭੁੱਲ । ਪ੍ਰਭ-ਹੇ ਪ੍ਰਭੂ ! ਪੂਰਨ-ਹੇ ਸਰਬ-
ਵਿਆਪਕ । ੧ । ਰਹਾਉ ।

ਜਹ-ਜਿੱਥੇ । ਚਿਤਿ-ਚਿੱਤ ਵਿਚ । ਜਹ ਚਿਤਿ-ਜਿਸ ਚਿੱਤ ਵਿਚ । ਥਾਨੁ-ਹਿਰਦਾ-
ਥਾਂ । ਜਿਤੁ-ਜਿਸ ਵਿਚ । ਹਾਵਾ-ਹਾਹੁਕਾ । ੧ ।

ਜੀਅ-[ਲਫਜ਼ 'ਜੀਉ' ਤੋਂ ਬਹੁ ਵਚਨ] । ਸਦ-ਸਦਾ । ਤੇ-ਤੋਂ, ਵਿਚੋਂ । ਦੇ-ਦੇ
ਕੇ । ਹਾਥੀ-ਹੱਥ । ੨ ।

ਆਵਣੁ ਜਾਣਾ-ਜਨਮ ਮਰਨ ਦਾ ਗੇੜ । ੩ ।

ਸਾਹਿਬੁ-ਮਾਲਕ । ਏਕੋ-ਇੱਕ ਹੀ । ਹੋਰਿ-[ਲਫਜ਼ 'ਹੋਰ' ਤੋਂ ਬਹੁ ਵਚਨ] ।
ਬਿਨਉ-ਬਿਨਤੀ । ਨਾਨਕੁ ਕਰੈ-ਨਾਨਕ ਕਰਦਾ ਹੈ [ਲਫਜ਼ 'ਨਾਨਕ' ਅਤੇ 'ਨਾਨਕੁ'
ਦਾ ਫਰਕ ਚੇਤੇ ਰੱਖੋ] । ਕਰ-(ਦੋਵੇ) ਹੱਥ । ਜੋਰਿ-ਜੋੜ ਕੇ । ੪ ।

ਅਰਥ :- ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ! ਹੇ ਸਰਬ-ਵਿਆਪਕ !
ਹੇ ਕਿਰਪਾ ਦੇ ਘਰ ! ਮੈਂ ਤੇਰੀ ਸਰਨ ਆਇਆ ਹਾਂ, (ਮੇਹਰ ਕਰ, ਮੇਰੇ ਹਿਰਦੇ ਤੋਂ ਕਵੇ)
ਨਾਹ ਭੁੱਲ । ੧ । ਰਹਾਉ ।

ਹੇ ਪ੍ਰਭੂ ! ਜਿਸ ਹਿਰਦੇ ਵਿਚ ਤੂੰ ਆ ਵੱਸਦਾ ਹੈਂ ਉਹ ਹਿਰਦਾ-ਥਾਂ ਸੋਹਣਾ ਬਣ
ਜਾਂਦਾ ਹੈ । ਜਿਸ ਵੇਲੇ ਤੂੰ (ਮੈਨੂੰ) ਭੁੱਲ ਜਾਂਦਾ ਹੈ ਤਦੋਂ (ਮੈਨੂੰ) ਹਾਹੁਕਾ ਲੱਗਦਾ ਹੈ । ੧ ।

(ਹੇ ਪ੍ਰਭੂ ! ਇਹ ਸਾਰੇ) ਜੀਵ ਤੇਰੇ (ਪੈਦਾ ਕੀਤੇ ਹੋਏ ਹਨ), ਤੂੰ (ਇਹਨਾਂ ਜੀਵਾਂ
ਦਾ) ਸਦਾ ਹੀ ਮਦਦ ਕਰਨ ਵਾਲਾ ਹੈਂ । (ਹੇ ਪ੍ਰਭੂ ! ਆਪਣਾ) ਹੱਥ ਦੇ ਕੇ (ਜੀਵਾਂ ਨੂੰ)
ਸੰਸਾਰ ਸਮੁੰਦਰ ਵਿਚੋਂ ਕੱਢ ਲੈ । ੨ ।

(ਹੇ ਪ੍ਰਭੂ ! ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਤੂੰ ਹੀ ਬਣਾਇਆ ਹੋਇਆ ਹੈ,
ਜਿਸ ਜੀਵ ਨੂੰ ਤੂੰ (ਇਸ ਗੇੜ ਵਿਚੋਂ) ਬਚਾ ਲੈਂਦਾ ਹੈਂ, ਉਸ ਨੂੰ ਕੋਈ ਦੁਖ ਪੈਂ ਨਹੀਂ
ਸਕਦਾ । ੩ ।

ਹੇ ਪ੍ਰਭੂ ! ਤੂੰ ਹੀ ਇਕ ਮਾਲਕ ਹੈਂ, ਹੋਰ ਅਨੇਕਾਂ ਜੀਵ (ਤੇਰੇ ਬਣਾਏ ਹੋਏ ਹਨ, ਇਹਨਾਂ ਵਿਚੋਂ) ਕੋਈ ਭੀ (ਤੇਰੇ ਵਰਗਾ) ਨਹੀਂ। ਨਾਨਕ (ਤੇਰੇ ਅੱਗੇ ਹੀ) ਹੱਥ ਜੋੜ ਕੇ ਬੇਨਤੀ ਕਰਦਾ ਹੈ। ੪। ੭।

ਵਡਹੰਸੁ ਮ: ੫ ॥ ਤੂੰ ਜਾਣਾਇਹਿ ਤਾ ਕੋਈ ਜਾਣੈ ॥ ਤੇਰਾ ਦੀਆ ਨਾਮੁ ਵਖਾਣੈ ॥੧॥ ਤੂੰ ਅਚਰਜੁ ਕੁਦਰਤਿ ਤੇਰੀ ਬਿਸਮਾ ॥੧॥ ਰਹਾਉ ॥ ਤੁਧੁ ਆਪੇ ਕਾਰਣੁ ਆਪੇ ਕਰਣਾ ॥ ਹੁਕਮੇ ਜੀਮਣੁ ਹੁਕਮੇ ਮਰਣਾ ॥ ੨॥ ਨਾਮੁ ਤੇਰਾ ਮਨ ਤਨ ਆਧਾਰੀ ॥ ਨਾਨਕ ਦਾਸੁ ਬਖਸੀਸ ਤੁਮਾਰੀ ॥ ੩ ॥ ੮ ॥ [ਪੰਨਾ ਪੜ੍ਹ੩]

ਪਦ ਅਰਥ :- ਜਾਣਾਇਹਿ—ਤੂੰ ਜਣਾਂਦਾ ਹੈ, ਤੂੰ ਸੂਝ ਦੋਂਦਾ ਹੈਂ। ਤਾ—ਤੂੰ। ਜਾਣੈ—ਤੂੰ ਆਪੀ ਸਾਂਝ ਪਾਂਦਾ ਹੈ। ਵਖਾਣੈ—ਉਚਾਰਦਾ ਹੈ, ਸਿਮਰਦਾ ਹੈ। ੧।

ਅਚਰਜੁ—ਹੈਰਾਨ ਕਰ ਦੇਣ ਵਾਲੇ ਸਰੂਪ ਵਾਲਾ। ਕੁਦਰਤਿ—ਰਚਨਾ। ਬਿਸਮਾ—ਹੈਰਾਨਗੀ ਪੈਦਾ ਕਰਨ ਵਾਲੀ। ੧। ਰਹਾਉ।

ਆਪੇ—ਆਪ ਹੀ। ਕਾਰਣੁ—ਸਬੱਬ, ਰਚਨਾ ਪੈਦਾ ਕਰਨ ਦਾ ਵਸੀਲਾ। ਕਰਣਾ—ਜਗਤ। ਹੁਕਮੇ—ਹੁਕਮ ਵਿਚ ਹੀ। ੨।

ਮਨ ਤਨ ਆਧਾਰੀ—ਮਨ ਦਾ ਤਨ ਦਾ ਆਸਰਾ। ਨਾਨਕ—ਹੇ ਨਾਨਕ ! ੩।

ਅਰਥ :- ਹੇ ਪ੍ਰਭੂ ! ਤੂੰ ਹੈਰਾਨ ਕਰ ਦੇਣ ਵਾਲੀ ਹਸਤੀ ਵਾਲਾ ਹੈਂ। ਤੇਰੀ ਰਚੀ ਰਚਨਾ ਭੀ ਹੈਰਾਨਗੀ ਪੈਦਾ ਕਰਨ ਵਾਲੀ ਹੈ। ੧। ਰਹਾਉ।

ਹੇ ਪ੍ਰਭੂ ! ਜਦੋਂ ਕਿਸੇ ਮਨੁੱਖ ਨੂੰ ਤੂੰ ਸੂਝ ਬਖਸ਼ਦਾ ਹੈਂ, ਤਦੋਂ ਹੀ ਕੋਈ ਤੇਰੇ ਨਾਲ ਤੂੰ ਆਪੀ ਸਾਂਝ ਪਾਂਦਾ ਹੈ, ਤੇ, ਤੇਰਾ ਬਖਸ਼ਿਆ ਹੋਇਆ ਤੇਰਾ ਨਾਮ ਉਚਾਰਦਾ ਹੈ। ੧।

ਹੇ ਪ੍ਰਭੂ ! ਤੂੰ ਆਪ ਹੀ (ਜਗਤ-ਰਚਨਾ ਦਾ) ਵਸੀਲਾ (ਬਣਾਣ ਵਾਲਾ) ਹੈਂ, ਤੂੰ ਆਪ ਹੀ ਜਗਤ ਹੈਂ (ਇਹ ਸਾਰਾ ਜਗਤ ਤੇਰਾ ਹੀ ਸਰੂਪ ਹੈ)। ਤੇਰੇ ਹੁਕਮ ਵਿਚ ਹੀ (ਜੀਵਾਂ ਦਾ) ਜਨਮ ਹੁੰਦਾ ਹੈ, ਤੇਰੇ ਹੁਕਮ ਵਿਚ ਹੀ ਮੌਤ ਆਉਂਦੀ ਹੈ। ੨।

ਹੇ ਪ੍ਰਭੂ ! ਤੇਰਾ ਨਾਮ ਮੇਰੇ ਮਨ ਦਾ ਮੇਰੇ ਸਰੀਰ ਦਾ ਆਸਰਾ ਹੈ। ਹੇ ਨਾਨਕ ! (ਆਪ—ਹੇ ਪ੍ਰਭੂ ! ਆਪਣਾ ਨਾਮ ਬਖਸ਼) ਤੇਰਾ ਦਾਸ ਤੇਰੀ ਬਖਸ਼ਿਸ਼ (ਦਾ ਆਸਵੰਦ ਹੈ)। ੩। ੮।

ਵਡਹੰਸੁ ਮਹਲਾ ੫ ਘਰੁ ੨

੧ ਓ ਸਤਿਗੁਰ ਪ੍ਰਸਾਦਿ ॥ ਮੇਰੇ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ

ਸਕੇ ਬਿਨੁ ਖੀਰੇ ॥ ਮੇਰੇ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ
ਮੈ ਨੀਰੇ ॥ ਮੇਰੇ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ
ਧੀਰੇ ॥ ੧ ॥ [ਪੰਨਾ ੫੬੪]

ਪਦ ਅਰਥ :- ਅੰਤਰਿ-ਅੰਦਰ । ਲੋਚਾ-ਤਾਂਘ । ਹਉ-ਮੈਂ । ਕਿਉ-ਕਿਵੇਂ ?
ਪਾਈ-ਪਾਈਂ, ਮੈਂ ਲੱਭਾਂ । ਸਉ-ਸੌ ਵਾਰੀ । ਖੀਰ-ਦੁੱਧ । ਅੰਮਾਲੀ-ਹੈ ਸਖੀ ! ਹੇ
ਸਹੇਲੀ ! ਭੋਜਨ-ਖਾਣੇ । ਮੈ-ਮੇਰੇ ਅੱਗੇ । ਨੀਰੇ-ਪ੍ਰੇਸੇ ਜਾਣ । ਮਨਿ-ਮਨ ਵਿਚ ।
ਤਨਿ-ਸਰੀਰ ਵਿਚ, ਹਿਰਦੇ ਵਿਚ । ਪਿਰੰਮ ਕਾ-ਪਿਆਰੇ ਦਾ । ਧੀਰੇ-ਸ਼ਾਂਤੀ ਪ੍ਰਾਪਤ
ਕਰੇ । ੧ ।

ਅਰਥ :- ਹੇ ਪਿਆਰੇ ! ਮੇਰੇ ਮਨ ਵਿਚ (ਗੁਰੂ ਨੂੰ) ਮਿਲਣ ਦੀ ਤਾਂਘ ਹੈ । ਮੈਂ
ਕਿਸ ਤਰ੍ਹਾਂ ਪੂਰੇ ਗੁਰੂ ਨੂੰ ਲੱਭਾਂ ? ਹੇ ਸਹੇਲੀ ! ਜੇ ਬਾਲਕ ਨੂੰ ਸੌ ਖੇਡਾਂ ਨਾਲ ਖਿਡਾਇਆ
ਜਾਏ (ਪਰਚਾਇਆ ਜਾਏ), ਤਾਂ ਭੀ ਉਹ ਦੁੱਧ ਤੋਂ ਬਿਨਾ ਨਹੀਂ ਰਹਿ ਸਕਦਾ । (ਤਿਵੇਂ
ਹੀ) ਹੇ ਸਖੀ ! ਜੇ ਮੈਨੂੰ ਸੌ ਭੋਜਨ ਭੀ ਦਿੱਤੇ ਜਾਣ, ਤਾਂ ਭੀ ਮੇਰੇ ਅੰਦਰ (ਵੱਸਦੀ ਪ੍ਰਭੂ-
ਮਿਲਾਪ ਦੀ) ਭੁੱਖ ਲਹਿ ਨਹੀਂ ਸਕਦੀ । ਹੇ ਸਹੇਲੀ ! ਮੇਰੇ ਮਨ ਵਿਚ ਮੇਰੇ ਹਿਰਦੇ ਵਿਚ,
ਪਿਆਰੇ ਪ੍ਰਭੂ ਦਾ ਪ੍ਰੇਮ ਵੱਸ ਰਿਹਾ ਹੈ । (ਉਸ ਦੇ) ਦਰਸ਼ਨ ਤੋਂ ਬਿਨਾ ਮੇਰਾ ਮਨ ਸ਼ਾਂਤੀ
ਨਹੀਂ ਹਾਸਲ ਕਰ ਸਕਦਾ ।

ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰ ਸੁਖਦਾਤਾ ॥ ਓਹੁ
ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ ॥
ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾੜ੍ਹਕੁ ਜਲ ਕਉ
ਬਿਲਲਾਤਾ ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ
ਰਖਿ ਲੇਤਾ ॥ ੨ ॥ [ਪੰਨਾ ੫੬੪]

ਪਦ ਅਰਥ :- ਸਜਣ-ਹੇ ਸੱਜਣ ! ਭਾਈ-ਹੇ ਵੀਰ ! ਮੈਂ-ਮੈਨੂੰ । ਓਹੁ-ਉਹ
ਮਿਤ੍ਰ ਗੁਰੂ । ਜੀਅ ਕੀ-ਜਿੰਦ ਦੀ । ਬੇਦਨ-ਵੇਦਨ, ਪੀੜ, ਦੁੱਖ । ਕੀਆ-ਦੀਆਂ ।
ਤਿਸੁ ਬਿਨੁ-ਉਸ (ਪਰਮਾਤਮਾ) ਤੋਂ ਬਿਨਾ । ਚਾੜ੍ਹਕੁ-ਪਪੀਹਾ । ਕਉ-ਵਾਸਤੇ, ਦੀ
ਖਾਤਰ । ਹਉ-ਮੈਂ । ਸਾਰਿ-ਚੇਤੇ ਕਰ ਕੇ । ਸਮਾਲੀ-ਸਮਾਲੀਂ, ਮੈਂ ਹਿਰਦੇ ਵਿਚ
ਵਸਾਵਾਂ । ੨ ।

ਅਰਥ :- ਹੇ ਮੇਰੇ ਸੱਜਣ ! ਹੇ ਮੇਰੇ ਪਿਆਰੇ ਵੀਰ ! (ਮੇਰੀ ਬੇਨਤੀ) ਸੁਣ । ਮੈਨੂੰ
ਆਤਮਕ ਆਨੰਦ ਦੇਣ ਵਾਲਾ ਮਿਤ੍ਰ-ਗੁਰੂ ਮਿਲਾ । ਉਹ (ਗੁਰੂ) ਮੇਰੀ ਜਿੰਦ ਦੀ ਸਾਰੀ
ਪੀੜਾ ਜਾਣਦਾ ਹੈ, ਤੇ, ਮੈਨੂੰ ਪਰਮਾਤਮਾ ਦੀ ਸਿਫਤਿ ਸਾਲਾਹ ਦੀਆਂ ਗੱਲਾਂ ਸੁਣਾਵਦਾ

ਹੈ। (ਹੇ ਵੀਰ!) ਮੈਂ ਉਸ (ਪਰਮਾਤਮਾ) ਤੋਂ ਬਿਨਾ ਰਤਾ ਭਰ ਸਮਾ ਭੀ ਨਹੀਂ ਰਹਿ ਸਕਦਾ (ਉਸ ਦੇ ਵਿਛੋੜੇ ਵਿਚ ਮੈਂ ਤੜਫਦਾ ਹਾਂ) ਜਿਵੇਂ ਪਪੀਹਾ ਵਰਖਾ ਦੀ ਬੂੰਦ ਦੀ ਖ਼ਾਤਰ ਵਿਲਕਦਾ ਹੈ।

ਹੇ ਪ੍ਰਭੂ! ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਮੈਂ ਆਪਣੇ ਹਿਰਦੇ ਵਿਚ ਵਸਾਵਾਂ? ਤੂੰ ਮੈਨੂੰ ਗੁਣ-ਹੀਨ ਨੂੰ (ਸਦਾ) ਬਚਾ ਲੈਂਦਾ ਹੈਂ। ੨।

ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ॥
ਸਭਿ ਰਸ ਭੋਗਣੁ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ ॥ ਇਹੁ ਕਾਪੜੁ ਤਨਿ
ਨ ਸੁਖਾਵਈ ਕਰਿ ਨ ਸਕਉ ਹਉ ਵੇਸਾ ॥ ਜਿਨੀ ਸਖੀ ਲਾਲੁ ਰਾਵਿਆ
ਪਿਆਰਾ ਤਿਨ ਆਗੈ ਹਮ ਆਦੇਸਾ ॥ ੩ ॥ [ਪੰਨਾ ਪੜ੍ਹੋ]

ਪਦ ਅਰਥ :- ਹਉ-ਮੈਂ। ਉਡੀਣੀ-ਉਦਾਸ, ਉਤਾਵਲੀ। ਅੰਮਾਲੀ-ਹੇ ਸਖੀ! ਕਦਿ-ਕਦੋਂ? ਨੈਣੀ-ਅੱਖਾਂ ਨਾਲ। ਦੇਖਾ-ਦੇਖਾਂ, ਮੈਂ ਵੇਖਾਂਗੀ। ਸਭਿ-ਸਾਰੇ। ਕਿਤੈ ਨ ਲੇਖੈ-ਕਿਸੇ ਕੰਮ ਨਹੀਂ। ਕਾਪੜੁ-ਕੱਪੜਾ। ਤਨਿ-ਸਰੀਰ ਉਤੇ। ਨ ਸੁਖਾਵਈ-ਨਹੀਂ ਸੁਖਾਂਦਾ, ਨਹੀਂ ਭਾਉਂਦਾ। ਵੇਸਾ-ਪਹਿਰਾਵੇ। ਆਦੇਸਾ-ਨਮਸਕਾਰ, ਅਰਜ਼ੋਈ। ੩।

ਅਰਥ :- ਹੇ ਸਖੀ! ਮੈਂ ਪ੍ਰਭੂ-ਪਤੀ ਨੂੰ ਮਿਲਣ ਵਾਸਤੇ ਉਤਾਵਲੀ ਹੋ ਰਹੀ ਹਾਂ। ਮੈਂ ਕਦੋਂ ਉਸ ਪਤੀ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗੀ? ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਮੈਨੂੰ ਸਾਰੇ ਪਦਾਰਥਾਂ ਦੇ ਭੋਗ ਭੁੱਲ ਚੁੱਕੇ ਹਨ, ਇਹ ਪਦਾਰਥ ਪ੍ਰਭੂ-ਪਤੀ ਤੋਂ ਬਿਨਾ ਮੇਰੇ ਕਿਸੇ ਕੰਮ ਨਹੀਂ। ਹੇ ਸਹੇਲੀ! ਮੈਨੂੰ ਤਾਂ ਆਪਣੇ ਸਰੀਰ ਉੱਤੇ ਇਹ ਕੱਪੜਾ ਭੀ ਨਹੀਂ ਸੁਖਾਂਦਾ, ਤਾਹੀਏਂ ਮੈਂ ਕੋਈ ਪਹਿਰਾਵਾ ਨਹੀਂ ਕਰ ਸਕਦੀ। ਜਿਨ੍ਹਾਂ ਸਹੇਲੀਆਂ ਨੇ ਪਿਆਰੇ ਲਾਲ ਨੂੰ ਪ੍ਰਸੰਨ ਕਰ ਲਿਆ ਹੈ, ਮੈਂ ਉਹਨਾਂ ਅੱਗੇ ਅਰਜ਼ੋਈ ਕਰਦੀ ਹਾਂ (ਕਿ ਮੈਨੂੰ ਭੀ ਉਸ ਦੇ ਚਰਨਾਂ ਵਿਚ ਜੋੜ ਦੇਣ)। ੩।

ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ॥
ਜਾ ਸਹਿ ਬਾਤ ਨ ਪੁ ਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ ॥ ਧਨੁ
ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ ॥ ਹਉ ਵਾਰਿਆ
ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ ॥੪॥ [ਪੰਨਾ ਪੜ੍ਹੋ]

ਪਦ ਅਰਥ :- ਸਭਿ-ਸਾਰੇ। ਕਾਮਿ-ਕੰਮ ਵਿਚ। ਸਹਿ-ਸਹੁ ਨੇ। ਬਿਰਥਾ-ਵਿਅਰਥ। ਜੋਬਨੁ-ਜਵਾਨੀ। ਧਨੁ ਧਨੁ-ਭਾਗਾਂ ਵਾਲੀਆਂ। ਸਹੁ-ਖਸਮ [ਲਫਜ਼ 'ਸਹਿ' ਅਤੇ 'ਸਹੁ' ਦਾ ਫ਼ਰਕ ਵੇਖੋ]। ਵਾਰਿਆ-ਕੁਰਬਾਨ। ਧੋਵਾ-ਧੋਵਾਂ, ਮੈਂ ਧੋਂਦਾ ਹਾਂ। ਸਦ-ਸਦਾ। ਪਾਏ-ਪੈਰ। ੪।

ਅਰਥ :-ਹੇ ਸਹੇਲੀ ! ਜੇ ਮੈਂ ਸਾਰੇ ਸਿੰਗਾਰ ਕਰ ਭੀ ਲਏ, ਤਾਂ ਭੀ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ (ਇਹ ਸਿੰਗਾਰ) ਕਿਸੇ ਕੰਮ ਨਹੀਂ ਆਉਂਦੇ । ਹੇ ਸਖੀ ! ਜੇ ਪ੍ਰਭੂ-ਪਤੀ ਨੇ ਮੇਰੀ ਵਾਤ ਹੀ ਨਾਂਹ ਪੁੱਛੀ (ਮੇਰੇ ਵਲ ਧਿਆਨ ਹੀ ਨਾਂਹ ਕੀਤਾ) ਤਾਂ ਮੇਰੀ ਤਾਂ ਸਾਰੀ ਜਵਾਨੀ ਹੀ ਵਿਅਰਥ ਚਲੀ ਜਾਵੇਗੀ । ਹੇ ਸਖੀ ! ਉਹ ਸੁਹਾਗਣਾਂ ਬਹੁਤ ਭਾਗਾਂ ਵਾਲੀਆਂ ਹਨ ਜਿਨ੍ਹਾਂ ਦੇ ਹਿਰਦੇ ਵਿਚ ਖਸਮ-ਪ੍ਰਭੂ ਸਦਾ ਟਿਕਿਆ ਰਹਿੰਦਾ ਹੈ । ਹੇ ਸਹੇਲੀ ! ਮੈਂ ਉਹਨਾਂ ਸੁਹਾਗਣਾਂ ਤੋਂ ਕੁਰਬਾਨ ਹਾਂ, ਮੈਂ ਸਦਾ ਉਹਨਾਂ ਦੇ ਪੈਰ ਧੋਂਦੀ ਹਾਂ (ਧੋਣ ਨੂੰ ਤਿਆਰ ਹਾਂ) । ੪।

ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੂ ਦੂਰੇ ॥
ਜਾ ਮਿਲਿਆ ਪੂਰਾ ਸਤਿਗੁਰੁ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ ॥ ਮੈ
ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ ॥ ਜਨ
ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ ॥੫॥
੧॥੬॥ [ਪੰਨਾ ੫੬੪]

ਪਦ ਅਰਥ :-ਭਰਮੁ-ਭੁਲੇਖਾ । ਸਾ-ਸੀ । ਜਾ-ਜਦੋਂ । ਮਨਸਾ-[ਸਨੀਥਾ]
ਤਾਂਘ, ਮਨ ਦਾ ਫੁਰਨਾ । ਸਰਬ-ਸਭਨਾਂ ਵਿਚ । ਰੰਗ-ਆਨੰਦ । ਕੈ ਪੈਰੇ-ਦੇ ਚਰਨਾਂ
ਵਿਚ । ਲਗਿ-ਲੱਗ ਕੇ । ੫ ।

ਅਰਥ :-ਹੇ ਸਹੇਲੀ ! ਜਿਤਨਾ ਚਿਰ ਮੈਨੂੰ ਕਿਸੇ ਹੋਰ (ਦੇ ਆਸਰੇ) ਦਾ ਭੁਲੇਖਾ ਸੀ, ਉਤਨਾ ਚਿਰ ਮੈਂ ਪ੍ਰਭੂ ਨੂੰ (ਆਪਣੇ ਤੋਂ) ਦੂਰ (-ਵੱਸਦਾ) ਜਾਣਦੀ ਰਹੀ । ਪਰ, ਹੇ ਸਹੇਲੀ ! ਜਦੋਂ ਮੈਨੂੰ ਪੂਰਾ ਗੁਰੂ ਮਿਲ ਪਿਆ, ਤਾਂ ਮੇਰੀ ਹਰੇਕ ਆਸ ਹਰੇਕ ਤਾਂਘ ਪੂਰੀ ਹੋ ਗਈ (ਕਿਉਂਕਿ) ਹੇ ਸਖੀ ! ਮੈਂ ਸਾਰੇ ਸੁਖਾਂ ਤੋਂ ਸੁਸ਼ਟ (ਪ੍ਰਭੂ-ਮਿਲਾਪ ਦਾ) ਸੁਖ ਪਾ ਲਿਆ, ਮੈਨੂੰ ਉਹ ਪ੍ਰਭੂ-ਪਤੀ ਸਭਨਾਂ ਵਿਚ ਵੱਸਦਾ ਦਿੱਸ ਪਿਆ । ਹੇ ਦਾਸ ਨਾਨਕ ! (ਆਖ-)ਹੇ ਸਹੇਲੀ ! ਗੁਰੂ ਦੀ ਚਰਨੀਂ ਲੱਗ ਕੇ ਮੈਂ ਪਰਮਾਤਮਾ ਦੇ ਮਿਲਾਪ ਦਾ ਅਨੰਦ ਪ੍ਰਾਪਤ ਕਰ ਲਿਆ ਹੈ । ੫ । ੧ । ੬ ।

ਨੋਟ ! ਸ਼ਬਦ ਮ: ੧---੩

ਮ: ੩---੬

ਮ: ੪---੩

ਮ: ੫---੬

ਕੁੱਲ ਜੋੜ ੧੪ । ਇਹ ਵਡਾ ਜੋੜ ਇਥੇ
ਨਹੀਂ ਦਿੱਤਾ ਗਿਆ ।

ਵਡਹੰਸੁ ਮਹਲਾ ੩ ਅਸਟਪਦੀਆ

੧ ਓ ਸਤਿਗੁਰ ਪ੍ਰਸਾਦਿ ॥ ਸਚੀ ਬਾਣੀ ਸਚੁ ਧੁਨਿ ਸਚੁ
ਸਬਦੁ ਵੀਚਾਰਾ ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗੁ ਹਮਾਰਾ ॥

੧॥ ਮਨ ਮਿਰੇ ਸਾਚੇ ਨਾਮ ਵਿਟਹੁ ਬਲਿ ਜਾਉ ॥ ਦਾਸਨਿ ਦਾਸਾ ਹੋਇ
ਰਹਹਿ ਤਾ ਪਾਵਹਿ ਸਚਾ ਨਾਉ ॥੧॥ ਰਹਾਉ ॥ ਜਿਹਵਾ ਸਚੀ ਸਚਿ ਰਤੀ
ਤਨੁ ਮਨੁ ਸਚਾ ਹੋਇ ॥ ਬਿਨੁ ਸਾਚੇ ਹੋਰੁ ਸਾਲਾਹਣਾ ਜਾਸਹਿ ਜਨਮੁ ਸਭੁ
ਖੋਇ ॥੨॥ ਸਚੁ ਖੇਤੀ ਸਚੁ ਬੀਜਣਾ ਸਾਚਾ ਵਪਾਰਾ ॥ ਅਨਦਿਨੁ ਲਾਹਾ
ਸਚੁ ਨਾਮੁ ਧਨੁ ਭਗਤਿ ਭਰੇ ਭੰਡਾਰਾ ॥੩॥ ਸਚੁ ਖਾਣਾ ਸਚੁ ਪੈਨਣਾ ਸਚੁ
ਟੇਕੁ ਹਰਿ ਨਾਉ ॥ ਜਿਸ ਨੋ ਬਖਸੇ ਤਿਸੁ ਮਿਲੈ ਮਹਲੀ ਪਾਏ ਥਾਉ ॥੪॥
ਆਵਹਿ ਸਚੇ ਜਾਵਹਿ ਸਚੇ ਫਿਰਿ ਜੂਨੀ ਮੂਲਿ ਨ ਪਾਹਿ ॥ ਗੁਰਮੁਖਿ ਦਰਿ
ਸਾਚੈ ਸਚਿਆਰ ਹਹਿ ਸਾਚੇ ਮਾਹਿ ਸਮਾਹਿ ॥੫॥ ਅੰਤਰੁ ਸਚਾ ਮਨੁ ਸਚਾ
ਸਚੀ ਸਿਫਤਿ ਸਨਾਇ ॥ ਸਚੈ ਥਾਨਿ ਸਚੁ ਸਾਲਾਹਣਾ ਸਤਿਗੁਰ ਬਲਿਹਾਰੈ
ਜਾਉ ॥੬॥ ਸਚੁ ਵੇਲਾ ਮੂਰਤੁ ਸਚੁ ਜਿਤੁ ਸਚੇ ਨਾਲਿ ਪਿਆਰੁ ॥ ਸਚੁ
ਵੇਖਣਾ ਸਚੁ ਬੋਲਣਾ ਸਚਾ ਸਭੁ ਆਕਾਰੁ ॥੭॥ ਨਾਨਕ ਸਚੈ ਮੇਲੇ ਤਾ ਮਿਲੇ
ਆਪੇ ਲਏ ਮਿਲਾਇ ॥ ਜਿਉ ਭਾਵੈ ਤਿਉ ਰਖਸੀ ਆਪੇ ਕਰੇ ਰਜਾਇ ॥

੮ ॥ ੧ ॥ [ਪੰਨਾ ਪੜ੍ਹੋ]

ਪਦ ਅਰਥ :- ਸਚੀ ਬਾਣੀ-ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ ।
ਧੁਨਿ-ਆਵਾਜ਼, ਰੋ, ਲਗਨ । ਅਨਦਿਨੁ-ਹਰ ਰੋਜ਼, ਹਰ ਵੇਲੇ । ੧ ।

ਵਿਟਹੁ-ਤੋਂ । ਬਲਿ ਜਾਉ-ਕੁਰਬਾਨ ਹੋ । ਪਾਵਹਿ-ਤੂੰ ਪ੍ਰਾਪਤ ਕਰ ਲਏਂਗਾ
। ੧ । ਰਹਾਉ ।

ਸਚੁ-ਸਦਾ-ਬਿਰ ਪ੍ਰਭੂ ਦਾ ਨਾਮ । ਲਾਹਾ-ਲਾਭ । ੩ ।

ਟੇਕ-ਆਸਰਾ । ਜਿਸ ਨੋ-[ਲਫਜ਼ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਠ
ਗਿਆ ਹੈ] । ਮਹਲੀ-ਪ੍ਰਭੂ ਦੀ ਹਜ਼ੂਰੀ ਵਿਚ । ੪ ।

ਸਚੈ-ਸਦਾ-ਬਿਰ ਪ੍ਰਭੂ ਵਿਚ (ਲੀਨ) । ਮੂਲਿ ਨ-ਉੱਕਾ ਹੀ ਨਹੀਂ । ਦਰਿ-ਦਰ
ਤੇ । ਦਰਿ ਸਾਚੈ-ਸਦਾ-ਬਿਰ ਪ੍ਰਭੂ ਦੇ ਦਰ ਤੇ । ਸਚਿਆਰ-ਸੁਰਖ-ਰੂ । ੫ ।

ਅੰਤਰੁ-ਅੰਦਰਲਾ, ਹਿਰਦਾ । ਸਚਾ-ਸਫਲ । ਸਨਾਇ-[ਜਨਾ ਅਰਥੀ ਲਫਜ਼]
ਸਿਫਤਿ, ਵਡਿਆਈ । ਸਚੈ ਥਾਨਿ-ਸਦਾ ਬਿਰ ਰਹਿਣ ਵਾਲੇ ਥਾਂ ਵਿਚ । ਜਾਉ-ਜਾਉਂ,

ਮੈਂ ਜਾਂਦਾ ਹਾਂ ।੬।

ਸਚੁ—ਸਫਲ । ਮੂਰਤੁ—ਮੁਹੂਰਤ । ਜਿਤੁ—ਜਿਸ ਵਿਚ । ਸਚੁ—ਸਦਾ—ਬਿਰ ਪ੍ਰਭੂ ।
ਆਕਾਰੁ—ਦਿੱਸਦਾ ਜਗਤ । ੭ ।

ਸਚੈ—ਸਦਾ—ਬਿਰ ਪ੍ਰਭੂ ਨੇ । ਰਜਾਇ—ਹੁਕਮ । ੮ ।

ਅਰਥ :-ਹੇ ਮੇਰੇ ਮਨ ! ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਤੋਂ ਸਦਕੇ
ਜਾਇਆ ਕਰ । ਪਰ ਇਹ ਸਦਾ ਬਿਰ ਰਹਿਣ ਵਾਲਾ ਹਰਿ-ਨਾਮ ਤੂੰ ਤਦੋਂ ਹੀ ਹਾਸਲ
ਕਰ ਸਕੇਂਗਾ, ਜੇ ਤੂੰ ਪਰਮਾਤਮਾ ਦੇ ਸੇਵਕਾਂ ਦਾ ਸੇਵਕ ਬਣਿਆ ਰਹੇਂਗਾ ।੧। ਰਹਾਉ ।

ਹੇ ਭਾਈ ! ਮੇਰੇ ਵਡੇ ਭਾਗ ਜਾਗ ਪਏ ਹਨ, (ਗੁਰੂ ਦੀ ਸਰਨ ਪੈ ਕੇ) ਸਦਾ-ਬਿਰ
ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ (ਮੇਰੇ ਹਿਰਦੇ ਵਿਚ ਵੱਸ ਪਈ ਹੈ), ਸਦਾ-ਬਿਰ
ਹਰਿ-ਨਾਮ (ਦੀ) ਰੋ (ਮੇਰੇ ਅੰਦਰ) ਚੱਲ ਪਈ ਹੈ, ਸਦਾ-ਬਿਰ ਹਰੀ ਦੀ ਸਿਫਤਿ ਸਾਲਾਹ
ਵਾਲਾ ਗੁਰ-ਸ਼ਬਦ ਮੇਰੀ ਵਿਚਾਰ (ਦਾ ਧੁਰਾ ਬਣ ਗਿਆ ਹੈ), ਮੈਂ ਹਰ ਵੇਲੇ ਸਦਾ-ਬਿਰ
ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਹਾਂ ।੧।

ਜੇਹੜੀ ਜੀਭ ਸਦਾ-ਬਿਰ ਹਰੀ (ਦੇ ਪ੍ਰੇਮ) ਵਿਚ ਰੰਗੀ ਜਾਂਦੀ ਹੈ ਉਹ ਜੀਭ ਸਫਲ
ਹੋ ਜਾਂਦੀ ਹੈ, (ਅਜੇਹੀ ਜੀਭ ਵਾਲੇ ਮਨੁੱਖ ਦਾ) ਮਨ ਸਫਲ ਹੋ ਜਾਂਦਾ ਹੈ, ਸਰੀਰ ਸਫਲ
ਹੋ ਜਾਂਦਾ ਹੈ । (ਹੇ ਭਾਈ !) ਜੇ ਤੂੰ ਸਦਾ-ਬਿਰ ਪ੍ਰਭੂ ਨੂੰ ਛੱਡ ਕੇ ਕਿਸੇ ਹੋਰ ਨੂੰ ਸਲਾਹੁੰਦਾ
ਰਹੇਂਗਾ, ਤਾਂ ਆਪਣਾ ਸਾਰਾ ਜਨਮ ਗਵਾ ਕੇ (ਇਥੋਂ) ਜਾਵੇਂਗਾ । ੨ ।

ਜੇਹੜਾ ਮਨੁੱਖ ਸਦਾ-ਬਿਰ ਹਰਿ-ਨਾਮ ਨੂੰ ਆਪਣੀ ਖੇਤੀ ਬਣਾਂਦਾ ਹੈ, ਜੋ ਸਦਾ-
ਬਿਰ ਨਾਮ-ਬੀਜ (ਆਪਣੇ ਹਿਰਦੇ ਵਿਚ) ਬੀਜਦਾ ਹੈ, ਜੋ ਸਦਾ-ਬਿਰ ਹਰਿ-ਨਾਮ ਦਾ
ਵਪਾਰ ਕਰਦਾ ਹੈ, ਉਸ ਨੂੰ ਹਰ ਵੇਲੇ ਸਦਾ-ਬਿਰ ਹਰਿ-ਨਾਮ-ਪਨ ਲਾਭ (ਵਜੋਂ) ਪ੍ਰਾਪਤ
ਹੁੰਦਾ ਰਹਿੰਦਾ ਹੈ, ਉਸ ਦੇ ਹਿਰਦੇ ਵਿਚ ਭਗਤੀ ਦੇ ਖਜ਼ਾਨੇ ਭਰ ਜਾਂਦੇ ਹਨ ।੩।

ਹੇ ਭਾਈ ! ਜਿਸ ਮਨੁੱਖ ਉੱਤੇ ਪਰਮਾਤਮਾ ਬਖਸ਼ਸ਼ ਕਰਦਾ ਹੈ, ਉਸ ਨੂੰ ਸਦਾ-
ਬਿਰ ਹਰਿ-ਨਾਮ (ਆਤਮਕ) ਸੁਰਾਕ, ਹਰਿ-ਨਾਮ ਹੀ ਪੁਸ਼ਾਕ, ਹਰਿ-ਨਾਮ ਹੀ (ਜੀਵਨ
ਦਾ) ਆਸਰਾ ਮਿਲ ਜਾਂਦਾ ਹੈ । ਉਹ ਮਨੁੱਖ ਪਰਮਾਤਮਾ ਦੀ ਹਫੂਰੀ ਵਿਚ ਥਾਂ ਪ੍ਰਾਪਤ
ਕਰ ਲੈਂਦਾ ਹੈ ।੪।

ਹੇ ਭਾਈ ! ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ ਹਰਿ-ਨਾਮ ਵਿਚ ਲੀਨ ਹੀ
(ਜਗਤ ਵਿਚ) ਆਉਂਦੇ ਹਨ, ਹਰਿ-ਨਾਮ ਵਿਚ ਲੀਨ ਹੀ (ਇਥੋਂ) ਜਾਂਦੇ ਹਨ, ਉਹ
ਮੁੜ ਕਦੇ ਭੀ ਜੂਨਾਂ ਦੇ ਗੋੜ ਵਿਚ ਨਹੀਂ ਪੈਂਦੇ । ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ
ਸਦਾ-ਬਿਰ ਪ੍ਰਭੂ ਦੇ ਵਰ ਤੇ ਸੁਰਖ-ਰੂ ਹੋ ਜਾਂਦੇ ਹਨ, ਉਹ ਸਦਾ ਕਾਇਮ ਰਹਿਣ ਵਾਲੇ
ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ ।੫।

ਹੇ ਭਾਈ ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ (ਜਿਸ ਦੀ ਮੋਹਰ ਨਾਲ ਮੇਰਾ) ਹਿਰਦਾ ਸਫਲ ਹੋ ਗਿਆ ਹੈ, ਮੇਰਾ ਮਨ ਸਫਲ ਹੋ ਗਿਆ ਹੈ, ਤੇ, ਮੈਂ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਰਹਿੰਦਾ ਹਾਂ। ਹੇ ਭਾਈ ! ਜੇਹੜਾ ਮਨੁੱਖ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਹੈ ਉਸ ਨੂੰ ਸਦਾ-ਬਿਰ ਹਰੀ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦਾ ਹੈ। ੬।

ਹੇ ਭਾਈ ! ਉਹ ਵੇਲਾ ਸਫਲ ਹੈ, ਉਹ ਮੁਹੂਰਤ ਸਫਲ ਹੈ ਜਦੋਂ ਕਿਸੇ ਮਨੁੱਖ ਦਾ ਪਿਆਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਬਣ ਜਾਂਦਾ ਹੈ। (ਜਿਸ ਮਨੁੱਖ ਦਾ ਪ੍ਰਭੂ ਨਾਲ ਪਿਆਰ ਬਣਦਾ ਹੈ, ਉਹ ਮਨੁੱਖ) ਉਸ ਸਦਾ-ਬਿਰ ਪ੍ਰਭੂ ਨੂੰ ਹੀ ਹਰ ਥਾਂ ਵੇਖਦਾ ਹੈ, ਸਦਾ-ਬਿਰ ਹਰਿ-ਨਾਮ ਹੀ ਜਪਦਾ ਹੈ, ਇਹ ਸਾਰਾ ਸੰਸਾਰ ਉਸ ਨੂੰ ਸਦਾ ਕਾਇਮ ਰਹਿਣ ਵਾਲੇ ਦਾ ਸਰੂਪ ਹੀ ਦਿੱਸਦਾ ਹੈ। ੭।

ਹੇ ਨਾਨਕ ! (ਆਖ—) ਜਦੋਂ ਸਦਾ-ਬਿਰ ਪ੍ਰਭੂ (ਜੀਵਾਂ ਨੂੰ ਆਪਣੇ ਨਾਲ) ਮਿਲਾਂਦਾ ਹੈ ਤਦੋਂ ਹੀ (ਜੀਵ ਉਸ ਦੇ ਚਰਨਾਂ ਵਿਚ) ਮਿਲਦੇ ਹਨ, ਉਹ ਆਪ ਹੀ ਆਪਣੇ (ਨਾਲ) ਮਿਲਾ ਲੈਂਦਾ ਹੈ। ਜਿਵੇਂ ਉਸ ਨੂੰ ਚੰਗਾ ਲੱਗਦਾ ਹੈ, ਉਹ ਆਪ ਹੀ ਹੁਕਮ ਕਰਦਾ ਹੈ ਤੇ (ਜੀਵਾਂ ਨੂੰ ਆਪਣੇ ਚਰਨਾਂ ਵਿਚ ਜੋੜੀ) ਰੱਖਦਾ ਹੈ। ੮। ੧।

ਵਡਹੰਸੁ ਮਹਲਾ ੩ ॥ ਮਨੁਆ ਦਹ ਦਿਸ ਧਾਵਦਾ ਓਹੁ ਕੈਸੇ
ਹਰਿਗੁਣ ਗਾਵੈ ॥ ਇੰਦ੍ਰੀ ਵਿਆਪਿ ਰਹੀ ਅਧਿਕਾਈ ਕਾਮੁ ਕ੍ਰੋਧੁ ਨਿਤ
ਸੰਤਾਵੈ ॥ ੧ ॥ ਵਾਹੁ ਵਾਹੁ ਸਹਜੇ ਗੁਣ ਰਵੀਜੈ ॥ ਰਾਮ ਨਾਮੁ ਇਸੁ ਜੁਗ
ਮਹਿ ਦੁਲਭੁ ਹੈ ਗੁਰਮਤਿ ਹਰਿ ਰਸੁ ਪੀਜੈ ॥੧॥ ਰਹਾਉ ॥ ਸਬਦੁ ਚੀਨਿ
ਮਨੁ ਨਿਰਮਲੁ ਹੋਵੈ ਤਾ ਹਰਿ ਕੇ ਗੁਣ ਗਾਵੈ ॥ ਗੁਰਮਤੀ ਆਪੈ ਆਪੁ
ਪਛਾਣੈ ਤਾ ਨਿਜ ਘਰਿ ਵਾਸਾ ਪਾਵੈ ॥੨॥ ਏ ਮਨ ਮੇਰੇ ਸਦਾ ਰੰਗਿ ਰਾਤੇ
ਸਦਾ ਹਰਿ ਕੇ ਗੁਣ ਗਾਉ ॥ ਹਰਿ ਨਿਰਮਲੁ ਸਦਾ ਸੁਖਦਾਤਾ ਮਨਿ
ਚਿੰਦਿਆ ਫਲੁ ਪਾਉ ॥੩॥ ਹਮ ਨੀਚ ਸੇ ਉਤਮ ਭਏ ਹਰਿ ਕੀ ਸਰਣਾਈ ॥

ਪਾਥਰੁ ਡੁਬਦਾ ਕਾਢਿ ਲੀਆ ਸਾਚੀ ਵਡਿਆਈ ॥ ੪ ॥ ਬਿਖੁ ਸੇ
ਅੰਮ੍ਰਿਤੁ ਭਏ ਗੁਰਮਤਿ ਬੁਧਿ ਪਾਈ ॥ ਅਕਹੁ ਪਰਮਲੁ ਭਏ ਅੰਤਰਿ ਵਾਸਨਾ
ਵਸਾਈ ॥ ੫ ॥ ਮਾਣਸੁ ਜਨਮੁ ਦੁਲੰਭੁ ਹੈ ਜਗ ਮਹਿ ਖਟਿਆ ਆਇ ॥
ਪੂਰੈ ਭਾਗਿ ਸਤਿਗੁਰੁ ਮਿਲੈ ਹਰਿਨਾਮੁ ਧਿਆਇ ॥ ੬ ॥ ਮਨਮੁਖ ਭੂਲੇ
ਬਿਖੁ ਲਗੇ ਅਹਿਲਾ ਜਨਮੁ ਗਵਾਇਆ ॥ ਹਰਿ ਕਾ ਨਾਮੁ ਸਦਾ ਸੁਖ

ਸਾਗਰੁ ਸਾਚਾ ਸਬਦੁ ਨ ਭਾਇਆ ॥ ੭ ॥ ਮੁਖਹੁ ਹਰਿ ਹਰਿ ਸਭੁ ਕੋ ਕਰੈ
ਵਿਰਲੈ ਹਿਰਦੈ ਵਸਾਇਆ ॥ ਨਾਨਕ ਜਿਨ ਕੈ ਹਿਰਦੈ ਵਸਿਆ ਮੋਖ
ਮੁਕਤਿ ਤਿਨੁ ਪਾਇਆ ॥ ੮ ॥ ੨ ॥ [ਪੰਨਾ ਪੜ੍ਹਪ]

ਪਦ ਅਰਥ :- ਮਨੁਆ-ਹੋਛਾ ਮਨ । ਦਹ ਦਿਸ-ਦਸੀਂ ਪਾਸੀਂ । ਦਿਸ-ਪਾਸਾ ।
ਇੰਦ੍ਰੀ-ਕਾਮ ਵਾਸਨਾ । ਵਿਆਪਿ ਰਹੀ-ਜ਼ੋਰ ਪਾ ਰੱਖਦੀ ਹੈ । ਅਧਿਕਾਈ-ਬਹੁਤ ।
ਸੰਤਾਵੈ-ਦੁੱਖੀ ਕਰਦਾ ਹੈ । ੧ ।

ਵਾਹੁ ਵਾਹੁ-ਸਿਫਤਿ ਸਾਲਾਹ । ਸਹਜੇ-ਸਹਿਜ ਹੀ, ਆਤਮਕ ਅਭੋਲਤਾ ਵਿਚ
ਟਿਕ ਕੇ ਹੀ । ਰਵੀਜੈ-ਰਵਿਆ ਜਾ ਸਕਦਾ ਹੈ । ਇਸੁ ਜੁਗ ਮਹਿ-ਮਨੁੱਖਾ ਜਨਮ
ਵਿਚ । ਦੁਲਭੁ-ਮੁਸ਼ਕਿਲ ਨਾਲ ਮਿਲਣ ਵਾਲਾ । ਪੀਜੈ-ਪੀਤਾ ਜਾ ਸਕਦਾ ਹੈ । ੧ ।
ਰਹਾਉ ।

ਚੀਨਿ-ਪਛਾਣ ਕੇ, ਸਾਂਝ ਪਾ ਕੇ । ਤਾ-ਤਦੋਂ । ਆਪੈ ਆਪੁ-ਆਪਣੇ ਆਪ ਨੂੰ ।
ਨਿਜ ਘਰਿ-ਆਪਣੇ (ਅਸਲ) ਘਰ ਵਿਚ, ਪ੍ਰਭੂ-ਚਰਨਾਂ ਵਿਚ । ੨ ।

ਰੰਗਿ-ਰੰਗ ਵਿਚ । ਰਾਤੇ-ਰੰਗੇ ਹੋਏ । ਨਿਰਮਲੁ-ਪਵਿਤ੍ਰ । ਮਨਿ-ਮਨ ਵਿਚ ।
ਚਿੰਦਿਆ-ਚਿਤਵਿਆ ਹੋਇਆ । ਪਾਉ-ਪ੍ਰਾਪਤ ਕਰ । ੩ ।

ਸੇ-ਤੋਂ । ਸਾਚੀ-ਸਦਾ ਕਾਇਮ ਰਹਿਣ ਵਾਲੀ । ਵਡਿਆਈ-ਇੱਜ਼ਤ । ੪ ।
ਬਿਖੁ-ਜ਼ਹਿਰ । ਸੇ-ਤੋਂ । ਅਕਹੁ-ਅੱਕ ਤੋਂ । ਪਰਮਲ-ਚੰਦਨ । ਵਾਸਨਾ-
ਸੁਗੰਧੀ । ੫ ।

ਪੂਰੈ ਭਾਗਿ-ਵਡੀ ਕਿਸਮਤਿ ਨਾਲ । ੬ ।

ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਬਿਖੁ-ਵਿਕਾਰਾਂ ਦੀ ਜ਼ਹਿਰ ।
ਅਹਿਲਾ-ਕੀਮਤੀ ! ਸਾਗਰੁ-ਸਮੁੰਦਰ । ਭਾਇਆ-ਚੰਗਾ ਲੱਗਾ । ੭ ।

ਮੁਖਹੁ-ਮੂੰਹ ਨਾਲ । ਸਭੁ ਕੋ-ਹਰੇਕ ਜੀਵ । ਹਿਰਦੈ-ਹਿਰਦੇ ਵਿਚ । ਮੁਕਤਿ-
ਵਿਕਾਰਾਂ ਤੋਂ ਖਲਾਸੀ । ੮ ।

ਅਰਥ :- ਹੇ ਭਾਈ ! ਆਤਮਕ ਅਭੋਲਤਾ ਵਿਚ ਟਿਕ ਕੇ ਹੀ ਪਰਮਾਤਮਾ ਦੇ
ਗੁਣਾਂ ਦੀ ਸਿਫਤਿ ਸਾਲਾਹ ਕੀਤੀ ਜਾ ਸਕਦੀ ਹੈ । ਮਨੁੱਖਾ ਜਨਮ ਵਿਚ ਪਰਮਾਤਮਾ
ਦਾ ਨਾਮ ਇਕ ਦੁਰਲਭ ਵਸਤੂ ਹੈ । ਗੁਰੂ ਦੀ ਮਤਿ ਉੱਤੇ ਤੁਰ ਕੇ ਹੀ ਪਰਮਾਤਮਾ ਦੇ
ਨਾਮ ਦਾ ਰਸ ਪੀਤਾ ਜਾ ਸਕਦਾ ਹੈ । ੧ । ਰਹਾਉ ।

ਹੇ ਭਾਈ ! ਉਹ ਮਨੁਖ ਪਰਮਾਤਮਾ ਦੇ ਗੁਣ ਨਹੀਂ ਜਾ ਸਕਦਾ, ਜਿਸ ਦਾ ਹੋਛਾ
ਮਨ ਦਸੀਂ ਪਾਸੀਂ ਦੋੜਦਾ ਫਿਰਦਾ ਹੈ, ਜਿਸ ਉੱਤੇ ਕਾਮ-ਵਾਸਨਾ ਬਹੁਤ ਜ਼ੋਰ ਪਾਈ

ਰੱਖਦੀ ਹੈ, ਜਿਸ ਨੂੰ ਕਾਮ ਸਦਾ ਸਤਾਂਦਾ ਰਹਿੰਦਾ ਹੈ ਜਿਸ ਨੂੰ ਕ੍ਰੋਧ ਸਦਾ ਦੁਖੀ ਕਰਦਾ ਰਹਿੰਦਾ ਹੈ ।੧।

ਹੇ ਭਾਈ ! ਜਦੋਂ ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਤਦੋਂ ਹੀ ਉਹ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦਾ ਹੈ । ਜਦੋਂ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਹੈ ਤਦੋਂ ਉਹ ਪਰਮਾਤਮਾ ਦੇ ਚਰਨਾਂ ਵਿਚ ਥਾਂ ਪ੍ਰਾਪਤ ਕਰ ਲੈਂਦਾ ਹੈ ।੨।

ਹੇ ਮੇਰੇ ਮਨ ! ਸਦਾ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹੁ, ਸਦਾ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦਾ ਰਹੁ । (ਹੇ ਭਾਈ !) ਪਰਮਾਤਮਾ ਸਦਾ ਪਵਿਤ੍ਰ ਹੈ, ਸਦਾ ਸੁਖ ਦੇਣ ਵਾਲਾ ਹੈ (ਉਸ ਦੀ ਸਿਫਤਿ ਸਾਲਾਹ ਕਰਿਆ ਕਰ) ਮਨ-ਇੱਛਤ ਫਲ ਹਾਸਲ ਕਰੇਂਗਾ । ੩ ।

ਹੇ ਭਾਈ ! ਪਰਮਾਤਮਾ ਦੀ ਸਰਨ ਪਿਆਂ ਅਸੀ ਜੀਵ ਨੀਚਾਂ ਤੋਂ ਉੱਤਮ ਬਣ ਜਾਂਦੇ ਹਾਂ । ਪਰਮਾਤਮਾ ਪੱਥਰ-ਚਿੱਤ ਮਨੁੱਖ ਨੂੰ ਭੀ (ਵਿਕਾਰਾਂ ਵਿਚ) ਡੁੱਬਦੇ ਨੂੰ ਕੱਢ ਲੈਂਦਾ ਹੈ, ਤੇ, ਸਦਾ ਕਾਇਮ ਰਹਿਣ ਵਾਲੀ ਇੱਜ਼ਤ ਬਖਸ਼ਦਾ ਹੈ । ੪ ।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੀ ਮਤਿ ਉਤੇ ਤੁਰ ਕੇ ਸ੍ਰੇਸ਼ਟ ਅਕਲ ਹਾਸਲ ਕਰ ਲੈਂਦੇ ਹਨ ਉਹ (ਮਾਨੋ) ਜ਼ਹਿਰ ਤੋਂ ਅੰਮ੍ਰਿਤ ਬਣ ਜਾਂਦੇ ਹਨ, ਉਹ (ਮਾਨੋ) ਅੱਕ ਤੋਂ ਚੰਦਨ ਬਣ ਜਾਂਦੇ ਹਨ, ਉਹਨਾਂ ਦੇ ਅੰਦਰ (ਸੁੱਚੇ ਆਤਮਕ ਜੀਵਨ ਦੀ) ਸੁਗੰਧੀ ਆ ਵੱਸਦੀ ਹੈ ।੫।

ਹੇ ਭਾਈ ! ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, ਜਗਤ ਵਿਚ ਆ ਕੇ (ਮਨੁੱਖਾ ਜਨਮ ਦੀ ਰਾਹੀਂ ਉਸੇ ਮਨੁੱਖ ਨੇ ਕੁਝ) ਖੱਟਿਆ ਜਾਣੇ, ਜਿਸ ਨੂੰ ਪੂਰੇ ਭਾਗਾਂ ਨਾਲ ਗੁਰੂ ਮਿਲ ਪੈਂਦਾ ਹੈ, ਤੇ, ਪਰਮਾਤਮਾ ਦਾ ਨਾਮ ਸਿਮਰਦਾ ਹੈ । ੬ ।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਕੁਰਾਹੇ ਪਏ ਰਹਿੰਦੇ ਹਨ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੇ) ਜ਼ਹਿਰ ਵਿਚ ਮਸਤ ਰਹਿੰਦੇ ਹਨ, ਤੇ, ਕੀਮਤੀ ਮਨੁੱਖ ਜਨਮ ਗੰਵਾ ਲੈਂਦੇ ਹਨ । ਸਦਾ ਹੀ ਸੁਖਾਂ ਨਾਲ ਭਰਪੂਰ ਹਰਿ-ਨਾਮ ਉਹਨਾਂ ਨੂੰ ਪਸੰਦ ਨਹੀਂ ਆਉਂਦਾ, ਸਦਾ-ਬਿਰ ਹਰੀ ਦੀ ਸਿਫਤਿ ਸਾਲਾਹ ਵਾਲਾ ਗੁਰ-ਸ਼ਬਦ ਉਹਨਾਂ ਨੂੰ ਚੰਗਾ ਨਹੀਂ ਲੱਗਦਾ ।੭।

ਹੇ ਭਾਈ ! ਮੂੰਹ ਨਾਲ (ਬਾਹਰੋਂ ਬਾਹਰੋਂ) ਤਾਂ ਹਰੇਕ ਮਨੁੱਖ ਪਰਮਾਤਮਾ ਦਾ ਨਾਮ ਉਚਾਰ ਦੇਂਦਾ ਹੈ, ਪਰ ਕਿਸੇ ਵਿਰਲੇ ਨੇ ਹਰਿ-ਨਾਮ ਆਪਣੇ ਹਿਰਦੇ ਵਿਚ ਵਸਾਇਆ ਹੈ । ਹੇ ਨਾਨਕ ! (ਆਖ—) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ ਉਹ ਮਨੁੱਖ ਵਿਕਾਰਾਂ ਤੋਂ ਖਲਾਸੀ ਪ੍ਰਾਪਤ ਕਰ ਲੈਂਦੇ ਹਨ । ੮।੨।

ਵਡਹੰਸੁ ਮਹਲਾ ੧ ਛੰਤ

੧ ਓ ਸਤਿਗੁਰਪ੍ਰਸਾਦਿ॥ਕਾਇਆ ਕੂੜਿ ਵਿਗਾੜਿ ਕਾਹੇ ਨਾਈਐ ॥
ਨਾਤਾ ਸੋ ਪਰਵਾਣੁ ਸਚੁ ਕਮਾਈਐ ॥ ਜਬ ਸਾਚ ਅੰਦਰਿ ਹੋਇ ਸਾਚਾ
ਤਾਮਿ ਸਾਚਾ ਪਾਈਐ॥ਲਿਖੇ ਬਾਝਹੁ ਸੁਰਤਿ ਨਾਹੀ ਬੋਲਿ ਬੋਲਿ ਗਵਾਈਐ॥

ਜਿਥੈ ਜਾਇ ਬਹੀਐ ਭਲਾ ਕਹੀਐ ਸੁਰਤਿ ਸਬਦੁ ਲਿਖਾਈਐ॥ ਕਾਇਆ
ਕੂੜਿ ਵਿਗਾੜਿ ਕਾਹੇ ਨਾਈਐ॥੧॥ਤਾਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥

ਅੰਮ੍ਰਿਤੁ ਹਰਿ ਕਾ ਨਾਮੁ ਮੇਰੈ ਮਨਿ ਭਾਇਆ॥ਨਾਮੁ ਮੀਠਾ ਮਨਹਿ ਲਾਗਾ
ਦੁਖਿ ਡੇਰਾ ਢਾਹਿਆ ॥ ਸੂਖੁ ਮਨ ਮਹਿ ਆਇ ਵਸਿਆ ਜਾਮਿ ਤੈ
ਫੁਰਮਾਇਆ ॥ਨਦਰਿ ਤੁਧੁ ਅਰਦਾਸਿ ਮੇਰੀ ਜਿੰਨਿ ਆਪੁ ਉਪਾਇਆ ॥

ਤਾ ਮੈ ਕਹਿਆ ਕਹਣੁ ਜਾ ਤੁਝੈ ਕਹਾਇਆ ॥ ੨ ॥ ਵਾਰੀ ਖਸਮੁ ਕਢਾਏ
ਕਿਰਤੁ ਕਮਾਵਣਾ ॥ ਮੰਦਾ ਕਿਸੈ ਨ ਆਖਿ ਝਗੜਾ ਪਾਵਣਾ ॥ ਨਹ ਪਾਇ

ਝਗੜਾ ਸੁਆਮਿ ਸੇਤੀ ਆਪਿ ਆਪੁ ਵਢਾਵਣਾ ॥ ਜਿਸੁ ਨਾਲਿ ਸੰਗਤਿ
ਕਰਿ ਸਰੀਕੀ ਜਾਇ ਕਿਆ ਰੁਆਵਣਾ ॥ ਜੋ ਦੇਇ ਸਹਣਾ ਮਨਹਿ ਕਹਣਾ

ਆਖਿ ਨਾਹੀ ਵਾਵਣਾ ॥ ਵਾਰੀ ਖਸਮੁ ਕਢਾਏ ਕਿਰਤੁ ਕਮਾਵਣਾ ॥੩॥
ਸਭ ਉਪਾਈਅਨੁ ਆਪਿ ਆਪੇ ਨਦਰਿ ਕਰੇ॥ਕਉੜਾ ਕੋਇ ਨ ਮਾਗੈ ਮੀਠਾ

ਸਭ ਮਾਗੈ ॥ ਸਭੁ ਕੋਇ ਮੀਠਾ ਮੰਗਿ ਦੇਖੈ ਖਸਮ ਭਾਵੈ ਸੋ ਕਰੇ॥ ਕਿਛੁ
ਪੁੰਨ ਦਾਨ ਅਨੇਕ ਕਰਣੀ ਨਾਮ ਤੁਲਿ ਨ ਸਮਸਰੇ ॥ ਨਾਨਕਾ ਜਿਨ ਨਾਮੁ

ਮਿਲਿਆ ਕਰਮੁ ਹੋਆ ਧੁਰਿ ਕਦੇ ॥ਸਭ ਉਪਾਈਅਨੁ ਆਪਿ ਆਪੇ ਨਦਰਿ
ਕਰੇ ॥੪॥੧॥ [ਪੰਨਾ ਪੜ੍ਹਖ]

ਪਦ ਅਰਥ :-ਕਾਇਆ-ਸਰੀਰ । ਕੂੜਿ-ਮਾਇਆ ਦੇ ਮੋਹ ਵਿਚ । ਵਿਗਾੜਿ-
ਮੈਲਾ ਕਰ ਕੇ । ਕਾਹੇ ਨਾਈਐ-(ਤੀਰਥ-) ਇਸ਼ਨਾਨ ਦਾ ਕੋਈ ਲਾਭ ਨਹੀਂ । ਸਚੁ-
ਸਦਾ-ਬਿਰ ਨਾਮ ਦਾ ਸਿਮਰਨ । ਸਾਚ ਅੰਦਰਿ-ਸਦਾ-ਬਿਰ ਪ੍ਰਭੂ ਦੇ ਚਰਨਾਂ ਵਿਚ ਟਿਕ
ਕੇ । ਸਾਚਾ-ਸਦਾ ਬਿਰ ਪ੍ਰਭੂ (ਦਾ ਰੂਪ) । ਤਾਮਿ-ਤਦੋਂ । ਲਿਖੇ ਬਾਝਹੁ-ਪ੍ਰਭੂ ਦੇ ਲਿਖੇ
ਹੁਕਮ ਤੋਂ ਬਿਨਾ । ਸੁਰਤਿ-ਉੱਚੀ ਸੁਰਤਿ । ੧ ।

ਤਾ-ਤਦੋਂ ਹੀ । ਕਹਣੁ ਕਹਿਆ-ਸਿਫਤਿ ਸਾਲਾਹ ਕੀਤੀ । ਜਾ-ਜਦੋਂ । ਮਨਿ-
ਮਨ ਵਿਚ । ਭਾਇਆ-ਪਿਆਰਾ ਲੱਗਾ । ਮਨਹਿ-ਮਨ ਵਿਚ । ਦੁਖਿ-ਦੁੱਖ ਨੇ । ਜਾਮਿ
-ਜਦੋਂ । ਜਿੰਨਿ-ਜਿਸ (ਤੈਂ) ਨੇ । ਆਪੁ-ਆਪਣੇ ਆਪ ਨੂੰ । ੨ ।

ਵਾਰੀ-ਮਨੁੱਖਾ ਜਨਮ ਦੀ ਵਾਰੀ । ਕਢਾਏ-ਦੇਂਦਾ ਹੈ । ਕਿਰਤੁ ਕਮਾਵਣਾ-

ਕਮਾਈ ਹੋਈ ਕਿਰਤ ਅਨੁਸਾਰ । ਸੁਆਮਿ ਸੇਤੀ-ਸੁਆਮੀ ਨਾਲ । ਵਵਾਵਣਾ-ਖੁਆਰ
ਕਰਨਾ । ਰੁਆਵਣਾ-ਸਿਕੈਤ ਕਰਨੀ । ਦੇਇ-ਦੇਂਦਾ ਹੈ । ਮਨਹਿ-ਵਰਜਿਤ । ਵਾਵਣਾ-
ਗਿਲਾ-ਗੁਜ਼ਾਰੀ ਕਰਨੀ । ੩।

ਉਪਾਈਅਨੁ-ਉਸ ਨੇ ਪੈਦਾ ਕੀਤੀ ਹੈ । ਸਭੁ ਕੋਇ-ਹਰੇਕ ਜੀਵ । ਤੁਲਿ-
ਬਰਾਬਰ । ਸਮਸਰੇ-ਬਰਾਬਰ । ਕਰਮੁ-ਬਖ਼ਸ਼ਸ਼ । ਧੁਰਿ-ਧੁਰੇਂ । ਕਦੇ-ਕਦੇ ਦੀ । ੪।

ਅਰਥ :- ਸਰੀਰ ਨੂੰ (ਹਿਰਦੇ ਨੂੰ) ਮਾਇਆ ਦੇ ਮੋਹ ਵਿਚ ਗੰਦਾ ਕੰਠ ਕੇ (ਤੀਰਥ-)
ਇਸ਼ਨਾਨ ਕਰਨ ਦਾ ਕੋਈ ਲਾਭ ਨਹੀਂ ਹੈ । ਉਹੀ ਮਨੁੱਖ ਨਾਤਾ ਹੋਇਆ (ਪਵਿਤ੍ਰ)
ਹੈ ਤੇ ਉਹੀ (ਪ੍ਰਭੂ ਦੀ ਹਜ਼ੂਰੀ ਵਿਚ) ਕਬੂਲ ਹੈ ਜੋ ਸਦਾ-ਬਿਰ ਪ੍ਰਭੂ-ਨਾਮ ਸਿਮਰਨ ਦੀ
ਕਮਾਈ ਕਰਦਾ ਹੈ । ਜਦੋਂ ਸਦਾ-ਬਿਰ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਜੀਵ ਸਦਾ-ਬਿਰ
ਪ੍ਰਭੂ ਨਾਲ ਇਕ-ਮਿਕ ਹੋ ਜਾਂਦਾ ਹੈ ਤਦੋਂ ਸਦਾ ਬਿਰ ਰਹਿਣ ਵਾਲਾ ਪਰਮਾਤਮਾ ਮਿਲ
ਪੈਂਦਾ ਹੈ । ਪਰ ਪ੍ਰਭੂ ਦੇ ਹੁਕਮ ਤੋਂ ਬਿਨਾ ਮਨੁੱਖ ਦੀ ਸੁਰਤਿ (ਕੂੜ ਵਿਚੋਂ ਨਿਕਲ ਕੇ)
ਉੱਚੀ ਨਹੀਂ ਹੋ ਸਕਦੀ । ਨਿਰੀਆਂ ਜ਼ਬਾਨੀ (ਗਿਆਨ ਦੀਆਂ) ਗੱਲਾਂ ਕਰ ਕੇ ਸਗੋਂ
ਆਪਣਾ ਆਤਮਕ ਜੀਵਨ ਹੋਰ ਖਰਾਬ ਕਰਦਾ ਹੈ । ਜਿਥੇ ਭੀ (ਭਾਵ, ਸਾਧ ਸੰਗਤਿ
ਵਿਚ) ਜਾ ਕੇ ਬੈਠੀਏ, ਪ੍ਰਭੂ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ, ਆਪਣੀ ਸੁਰਤਿ
ਵਿਚ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ ਪੌਣੀ ਚਾਹੀਦੀ ਹੈ । (ਨਹੀਂ ਤਾਂ) ਹਿਰਦੇ ਨੂੰ
ਮਾਇਆ ਦੇ ਮੋਹ ਵਿਚ ਮੈਲਾ ਕਰ ਕੇ (ਤੀਰਥ-) ਇਸ਼ਨਾਨ ਦਾ ਕੀਹ ਲਾਭ ? ੧ ।

(ਪਰ ਇਹ ਸਿਫਤਿ ਸਾਲਾਹ ਹੇ ਪ੍ਰਭੂ ! ਤੇਰੀ ਆਪਣੀ ਬਖ਼ਸ਼ਸ਼ ਹੈ) ਮੈਂ ਤਦੋਂ ਹੀ
ਤੇਰੀ ਸਿਫਤਿ ਸਾਲਾਹ ਕਰ ਸਕਦਾ ਹਾਂ ਜਦੋਂ ਤੂੰ ਆਪ ਪੁਰਨਾ ਕਰਦਾ ਹੈਂ ।

(ਪ੍ਰਭੂ ਦੀ ਮੋਹਰ ਨਾਲ ਹੀ) ਪ੍ਰਭੂ ਦਾ ਆਤਮਕ ਜੀਵਨ ਦੇਣ ਵਾਲਾ ਨਾਮ ਮੇਰੇ
ਮਨ ਵਿਚ ਪਿਆਰਾ ਲੱਗ ਸਕਦਾ ਹੈ । ਜਦੋਂ ਪ੍ਰਭੂ ਦਾ ਨਾਮ ਮਨ ਵਿਚ ਮਿੱਠਾ ਲੱਗਦਾ
ਹੈ ਤਦੋਂ ਦੁੱਖ ਨੇ (ਉਸ ਮਨ ਵਿਚੋਂ) ਆਪਣਾ ਡੇਰਾ ਚੁੱਕ ਲਿਆ (ਸਮਝੋ) ।

ਹੇ ਪ੍ਰਭੂ ! ਜਦੋਂ ਤੂੰ ਹੁਕਮ ਕੀਤਾ ਤਦੋਂ ਆਤਮਕ ਆਨੰਦ ਮੇਰੇ ਮਨ ਵਿਚ ਆ
ਵੱਸਦਾ ਹੈ । ਹੇ ਪ੍ਰਭੂ ! ਜਿਸ ਤੋਂ ਨੇ ਆਪਣੇ ਆਪ ਨੂੰ ਆਪ ਹੀ (ਜਗਤ-ਰੂਪ ਵਿਚ)
ਪਰਗਟ ਕੀਤਾ ਹੈ, ਜਦੋਂ ਤੂੰ ਮੈਨੂੰ ਪੁਰਨਾ ਕਰਦਾ ਹੈਂ ਤਦੋਂ ਹੀ ਮੈਂ ਤੇਰੀ ਸਿਫਤਿ ਸਾਲਾਹ
ਕਰ ਸਕਦਾ ਹਾਂ । ਮੇਰੀ ਤਾਂ ਤੇਰੇ ਦਰ ਤੇ ਅਰਜ਼ੋਈ ਹੀ ਹੁੰਦੀ ਹੈ, ਮੋਹਰ ਦੀ ਨਜ਼ਰ ਤੂੰ
ਆਪ ਹੀ ਕਰਦਾ ਹੈਂ । ੨।

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਹਰੇਕ ਜੀਵ ਨੂੰ ਮਨੁੱਖਾ ਜਨਮ ਦੀ
ਵਾਰੀ ਦੇਂਦਾ ਹੈ (ਪਿਛਲੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ ਕਿਸੇ ਨੂੰ ਦੰਗਾ ਤੇ ਕਿਸੇ
ਨੂੰ ਮੰਦਾ ਬਣਾਂਦਾ ਹੈ, ਇਸ ਵਾਸਤੇ) ਕਿਸੇ ਮਨੁੱਖ ਨੂੰ ਭੋਭਾ ਆਖ ਆਖ ਕੇ ਕੋਈ

ਬਗੜਾ ਖੜਾ ਨਹੀਂ ਕਰਨਾ ਚਾਹੀਦਾ (ਭੈੜਾ ਮਨੁੱਖ ਪ੍ਰਭੂ ਦੀ ਰਜ਼ਾ ਵਿਚ ਹੀ ਭੈੜਾ ਬਣਿਆ ਹੈ। ਭੈੜੇ ਨੂੰ ਨਿੰਦਿਆਂ ਪ੍ਰਭੂ ਨਾਲ ਬਗੜਾ ਹੈ। (ਸੋ, ਹੇ ਭਾਈ!) ਮਾਲਕ-ਪ੍ਰਭੂ ਨਾਲ ਬਗੜਾ ਨਹੀਂ ਪਾਣਾ ਚਾਹੀਦਾ, ਇਸ ਤਰ੍ਹਾਂ ਤਾਂ ਆਪਣੇ ਆਪ ਨੂੰ ਆਪ ਹੀ ਤਬਾਹ ਕਰ ਲਈਦਾ ਹੈ।

ਜਿਸ ਮਾਲਕ ਦੇ ਆਸਰੇ ਸਦਾ ਜੀਉਣਾ ਹੈ, ਉਸੇ ਨਾਲ ਹੀ ਬਰਾਬਰੀ ਕਰ ਕੇ (ਜੇ ਦੁੱਖ ਪ੍ਰਾਪਤ ਹੋਇਆ ਤਾਂ ਫਿਰ ਉਸੇ ਪਾਸ) ਜਾ ਕੇ ਪੁਕਾਰ ਕਰਨ ਦਾ ਕੋਈ ਲਾਭ ਨਹੀਂ ਹੋ ਸਕਦਾ। ਪਰਮਾਤਮਾ ਜੋ (ਸੁਖ ਦੁਖ) ਦੇਂਦਾ ਹੈ ਉਹ (ਖਿੜੇ-ਮੱਥੇ) ਸਹਾਰਨਾ ਚਾਹੀਦਾ ਹੈ, ਗਿਲ੍ਹਾ-ਗੁਜ਼ਾਰੀ ਨਹੀਂ ਕਰਨੀ ਚਾਹੀਦੀ, ਗਿਲ੍ਹਾ-ਗੁਜ਼ਾਰੀ ਕਰ ਕੇ ਵਿਅਰਥ ਬੋਲ-ਬੁਲਾਰਾ ਨਹੀਂ ਕਰਨਾ ਚਾਹੀਦਾ। (ਅਸਲ ਗੱਲ ਇਹ ਹੈ ਕਿ) ਸਾਡੇ ਕੀਤੇ ਕਰਮਾਂ ਅਨੁਸਾਰ ਖਸਮ-ਪ੍ਰਭੂ ਸਾਨੂੰ ਮਨੁੱਖਾ ਜਨਮ ਦੀ ਵਾਰੀ ਦੇਂਦਾ ਹੈ। ੩।

ਸਾਰੀ ਸ੍ਰਿਸ਼ਟੀ ਪਰਮਾਤਮਾ ਨੇ ਆਪ ਪੈਦਾ ਕੀਤੀ ਹੈ, ਆਪ ਹੀ ਹਰੇਕ ਜੀਵ ਉਤੇ ਮੇਹਰ ਦੀ ਨਿਗਾਹ ਕਰਦਾ ਹੈ। (ਉਸ ਦੇ ਦਰ ਤੋਂ ਸਭ ਜੀਵ ਦਾਤਾਂ ਮੰਗਦੇ ਹਨ) ਕੋੜੀ ਚੀਜ਼ ਕੋਈ ਭੀ ਨਹੀਂ ਮੰਗਦਾ, ਹਰੇਕ ਜੀਵ ਮਿੱਠੀਆਂ ਸੁਖਦਾਈ ਚੀਜ਼ਾਂ ਹੀ ਮੰਗਦਾ ਹੈ। ਹਰੇਕ ਜੀਵ ਮਿੱਠੇ ਪਦਾਰਥਾਂ ਦੀ ਮੰਗ ਹੀ ਮੰਗਦਾ ਹੈ, ਪਰ ਖਸਮ-ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਜਾਪਦਾ ਹੈ।

ਜੀਵ (ਦੁਨੀਆ ਦੇ ਮਿੱਠੇ ਪਦਾਰਥਾਂ ਦੀ ਖ਼ਾਤਰ) ਦਾਨ-ਪੁੰਨ ਕਰਦੇ ਹਨ, ਇਹੋ ਜਿਹੇ ਹੋਰ ਭੀ ਅਨੇਕਾਂ ਧਾਰਮਿਕ ਕੰਮ ਕਰਦੇ ਹਨ, ਪਰ ਪਰਮਾਤਮਾ ਦੇ ਨਾਮ ਦੇ ਬਰਾਬਰ ਹੋਰ ਕੋਈ ਉੱਦਮ ਨਹੀਂ ਹੈ। ਹੇ ਨਾਨਕ! ਜਿਨ੍ਹਾਂ ਬੰਦਿਆਂ ਉਤੇ ਧੁਰੋਂ ਪਰਮਾਤਮਾ ਵਲੋਂ ਕਦੇ ਬਖ਼ਸ਼ਿਸ਼ ਹੁੰਦੀ ਹੈ ਉਹਨਾਂ ਨੂੰ ਨਾਮ ਦੀ ਦਾਤਿ ਮਿਲਦੀ ਹੈ।

ਇਹ ਸਾਰਾ ਜਗਤ ਪ੍ਰਭੂ ਨੇ ਆਪ ਹੀ ਪੈਦਾ ਕੀਤਾ ਹੈ ਤੇ ਆਪ ਹੀ ਸਭ ਉਤੇ ਮੇਹਰ ਦੀ ਨਜ਼ਰ ਕਰਦਾ ਹੈ। ੪। ੧।

ਵਡਹੰਸੁ ਮਹਲਾ ੧ ॥ ਕਰਹੁ ਦਇਆ ਤੇਰਾ ਨਾਮੁ ਵਖਾਣਾ ॥ ਸਭ ਉਪਾਈਐ ਆਪਿ ਆਪੇ ਸਰਬ ਸਮਾਣਾ ॥ ਸਰਬੇ ਸਮਾਣਾ ਆਪਿ ਤੂ ਹੈ ਉਪਾਇ ਧੰਧੈ ਲਾਈਆ ॥ ਇਕਿ ਤੁਝ ਹੀ ਕੀਏ ਰਾਜੇ ਇਕਨਾ ਭਿਖ ਭਵਾਈਆ ॥ ਲੋਭੁ ਮੋਹੁ ਤੁਝ ਕੀਆ ਮੀਠਾ ਏਤੁ ਭਰਮਿ ਭੁਲਾਣਾ ॥ ਸਦਾ ਦਇਆ ਕਰਹੁ ਅਪਣੀ ਝਾਮਿ ਨਾਮੁ ਵਖਾਣਾ ॥੧॥ ਨਾਮੁ ਤੇਰਾ ਹੈ ਸਾਚਾ ਸਦਾ ਮੈ ਮਨਿ ਭਾਣਾ ॥ ਦੂਖ-ਗਇਆ ਸੁਖੁ ਆਇ ਸਮਾਣਾ ॥ ਗਾਵਨਿ ਸੁਰਿਨਰ ਸੁਘੜ ਸੁਜਾਣਾ ॥ ਸੁਰਿਨਰ ਸੁਘੜ ਸੁਜਾਣ ਗਾਵਹਿ ਜੇ ਤੇਰੈ ਮਨਿ ਭਾਵਹੇ ॥ ਮਾਇਆ ਮੋਹੇ ਚੇਤਹਿ ਨਾਹੀ ਅਹਿਲਾ ਜਨਮੁ ਗਵਾਵਹੇ ॥

ਇਕਿ ਮੂੜ ਮੁਗਧ ਨ ਚੇਤਹਿ ਮੂਲੇ ਜੋ ਆਇਆ ਤਿਸੁ ਜਾਣਾ॥ ਨਾਮੁ ਤੇਰਾ
 ਸਦਾ ਸਾਚਾ ਸੋਇ ਮੈ ਮਨਿ ਭਾਣਾ॥੨॥ ਤੇਰਾ ਵਖਤੁ ਸੁਹਾਵਾ ਅੰਮ੍ਰਿਤੁ ਤੇਰੀ
 ਬਾਣੀ ॥ ਸੇਵਕ ਸੇਵਹਿ ਭਾਉ ਕਰਿ ਲਾਗਾ ਸਾਉ ਪਰਾਣੀ ॥ ਸਾਉ ਪ੍ਰਾਣੀ
 ਤਿਨਾ ਲਾਗਾ ਜਿਨੀ ਅੰਮ੍ਰਿਤੁ ਪਾਇਆ ॥ ਨਾਮਿ ਤੇਰੈ ਜੋਇ ਰਾਤੇ ਨਿਤ
 ਚੜਹਿ ਸਵਾਇਆ ॥ ਇਕੁ ਕਰਮੁ ਧਰਮੁ ਨ ਹੋਇ ਸੰਜਮੁ ਜਾਮਿ ਨ ਏਕੁ
 ਪਛਾਣੀ ॥ ਵਖਤੁ ਸੁਹਾਵਾ ਸਦਾ ਤੇਰਾ ਅੰਮ੍ਰਿਤੁ ਤੇਰੀ ਬਾਣੀ ॥ ੩ ॥ ਹਉ
 ਬਲਿਹਾਰੀ ਸਾਚੇ ਨਾਵੈ ॥ ਰਾਜੁ ਤੇਰਾ ਕਬਹੁ ਨ ਜਾਵੈ ॥ ਰਾਜੇ ਤ ਤੇਰਾ ਸਦਾ
 ਨਿਹਚਲੁ ਏਹੁ ਕਬਹੁ ਨ ਜਾਵਏ ॥ ਚਾਕਰੁ ਤ ਤੇਰਾ ਸੋਇ ਹੋਵੈ ਜੋਇ ਸਹਜਿ
 ਸਮਾਵਏ ॥ ਦੁਸਮਨੁ ਤ ਦੂਖੁ ਨ ਲਗੈ ਮੂਲੇ ਪਾਪੁ ਨੇੜਿ ਨ ਆਵਏ ॥ ਹਉ
 ਬਲਿਹਾਰੀ ਸਦਾ ਹੋਵਾ ਏਕ ਤੇਰੇ ਨਾਵਏ ॥ ੪ ॥ ਜੁਗਹ ਜੁਗੰਤਰਿ ਭਗਤ
 ਤੁਮਾਰੇ ॥ ਕੀਰਤਿ ਕਰਹਿ ਸੁਆਮੀ ਤੇਰੈ ਦੁਆਰੇ ॥ ਜਪਹਿ ਤ ਸਾਚਾ ਏਕੁ
 ਮੁਰਾਰੇ ॥ ਸਾਚਾ ਮੁਰਾਰੇ ਤਾਮਿ ਜਾਪਹਿ ਜਾਮਿ ਮੰਨਿ ਵਸਾਵਹੇ ॥ ਭਰਮੋ
 ਭੁਲਾਵਾ ਤੁਝਹਿ ਕੀਆ ਜਾਮਿ ਏਹੁ ਚੁਕਾਵਹੇ ॥ ਗੁਰ ਪਰਸਾਦੀ ਕਰਹੁ
 ਕਿਰਪਾ ਲੇਹੁ ਜਮਹੁ ਉਬਾਰੇ ॥ ਜੁਗਹ ਜੁਗੰਤਰਿ ਭਗਤ ਤੁਮਾਰੇ ॥੫॥ ਵਡੇ
 ਮੇਰੇ ਸਾਹਿਬਾ ਅਲਖ ਅਪਾਰਾ ॥ ਕਿਉ ਕਰਿ ਕਰਉ ਬੇਨੰਤੀ ਹਉ ਆਖਿ ਨ
 ਜਾਣਾ ॥ ਨਦਰਿ ਕਰਹਿ ਤਾ ਸਾਚ ਪਛਾਣਾ ॥ ਸਾਚੇ ਪਛਾਣਾ ਤਾਮਿ ਤੇਰਾ
 ਜਾਮਿ ਆਪਿ ਬੁਝਾਵਹੇ ॥ ਦੂਖ ਭਖ ਸੀਸਰਿ ਕੀਏ ਸਹਸਾ ਏਹੁ ਚੁਕਾਵਹੇ ॥
 ਬਿਨਵੰਤਿ ਨਾਨਕੁ ਜਾਇ ਸਹਸਾ ਬੁਝੈ ਗੁਰ ਬੀਚਾਰਾ ॥ ਵਡਾ ਸਾਹਿਬੁ ਹੈ
 ਆਪਿ ਅਲਖ ਅਪਾਰਾ ॥੬॥ ਤੇਰੇ ਬੰਕੇ ਲੋਇਣ ਦੰਤ ਰੀਸਾਲਾ ॥ ਸੋਹਣੇ
 ਨਕ ਜਿਨ ਲੰਮੜੇ ਵਾਲਾ ॥ ਕੰਚਨ ਕਾਇਆ ਸੁਇਨੇ ਕੀ ਢਾਲਾ ॥ ਸੋਵੰ
 ਢਾਲਾ ਕ੍ਰਿਸਨ ਮਾਲਾ ਜਪਹੁ ਤੁਸੀ ਸਹੇਲੀਹੋ ॥ ਜਮ ਦੁਆਰਿ ਨ ਹੋਹੁ
 ਖੜੀਆ ਸਿਖ ਸੁਣਹੁ ਮਹੇਲੀਹੋ ॥ ਹੰਸ ਹੰਸਾ ਬਗ ਬਗਾ ਲਹੈ ਮਨ ਕੀ
 ਜਾਲਾ ॥ ਬੰਕੇ ਲੋਇਣ ਦੰਤ ਰੀਸਾਲਾ ॥ ੭ ॥ ਤੇਰੀ ਚਾਲ ਸੁਹਾਵੀ
 ਮਧੁਰਾੜੀ ਬਾਣੀ ॥ ਕੁਹਕਨਿ ਕੋਕਿਲਾ ਤਰਲ ਜੁਆਣੀ ॥ ਤਰਲਾ ਜੁਆਣੀ
 ਆਪਿ ਭਾਣੀ ਇਛ ਮਨ ਕੀ ਪੂਰੀਏ ॥ ਸਾਰੰਗ ਜਿਉ ਪਗੁ ਧਰੈ ਨਿਮਿ
 ਨਿਮਿ ਆਪਿ ਆਪੁ ਸੰਧੁਰਏ ॥ ਸ੍ਰੀਰੰਗ ਰਾਤੀ ਫਿਰੈ ਮਾਤੀ ਉਦਕੁ ਗੰਗਾ

ਵਾਣੀ ॥ ਬਿਨਵੰਤਿ ਨਾਨਕੁ ਦਾਸੁ ਹਰਿ ਕਾ ਤੇਰੀ ਚਾਲ ਸੁਹਾਵੀ ਮਧੁਰਾੜੀ
ਵਾਣੀ ॥ ੮॥੨ ॥ [ਪੰਨਾ ਪੜ੍ਹਣ]

ਪਦ ਅਰਥ :- ਵਖਾਣਾ-ਮੈਂ ਉਚਾਰਾਂ। ਉਪਾਈਐ-ਪੈਦਾ ਕੀਤੀ ਹੈ। ਸਰਬ-
ਸਾਰਿਆਂ ਵਿਚ। ਉਪਾਇ-ਪੈਦਾ ਕਰ ਕੇ। ਧੰਧੈ-ਆਹਰ ਵਿਚ, ਮਾਇਆ ਦੀ ਦੋੜ-
ਭਜ ਵਿਚ। ਇਕਿ-[ਲਫੜ 'ਇਕ' ਤੋਂ ਬਹੁ ਵਚਨ]। ਏਤੁ ਭਰਮਿ-ਇਸ ਭਰਮ ਵਿਚ,
ਇਸ ਭਟਕਣਾ ਵਿਚ। ਤਾਮਿ-ਤਦੋਂ ਹੀ। ੧।

ਸਾਚਾ-ਸਦਾ ਬਿਰ ਰਹਿਣ ਵਾਲਾ। ਮੈ ਮਨਿ-ਮੇਰੇ ਮਨ ਵਿਚ। ਭਾਣਾ-ਪਿਆਰਾ
ਲੱਗਦਾ ਹੈ। ਸੁਰਿ ਨਰ-ਸੁਸ਼ਟ ਮਨੁੱਖ। ਸੁਖੜ-ਸੁਚੱਜੇ। ਸੁਜਾਣ-ਸਿਆਣੇ। ਭਾਵਹੇ-
ਭਾਵਹਿ, ਭਾਉਂਦੇ ਹਨ। ਅਹਿਲਾ-ਆਹਲਾ, ਸੁਸ਼ਟ। ਮੂੜ ਮੁਗਧ-ਮੂਰਖ। ਮੂਲੇ-
ਉੱਕਾ ਹੀ। ਸੋਇ-ਉਹੀ। ੨।

ਵਖਤੁ-ਸਮਾ। ਤੇਰਾ ਵਖਤੁ-ਉਹ ਸਮਾ ਜਦੋਂ ਤੂੰ ਯਾਦ ਆਵੇਂ। ਅੰਮ੍ਰਿਤ-
ਆਤਮਕ ਜੀਵਨ ਦੇਣ ਵਾਲੀ। ਭਾਉ-ਪ੍ਰੇਮ। ਸਾਉ-ਸੁਆਦ, ਆਨੰਦ। ਨਾਮਿ-ਨਾਮ
ਵਿਚ। ਜੋਇ-ਜੋਹੜੇ ਬੰਦੇ। ਚੜਹਿ ਸਵਾਇਆ-ਵਧਦੇ ਫੁਲਦੇ ਹਨ। ਜਾਮਿ-ਜਦੋਂ।
ਨ ਪਛਾਣੀ-ਮੈਂ ਨਹੀਂ ਪਛਾਣਦਾ। ੩।

ਹਉ-ਮੈਂ। ਨਾਵੈ-ਨਾਮ ਤੋਂ। ਨਿਹਚਲੁ-ਅਟੱਲ। ਨ ਜਾਵਏ-ਨ ਜਾਵੈ, ਨਹੀਂ
ਜਾਂਦਾ। ਚਾਕਰੁ-ਸੇਵਕ। ਸਹਜਿ-ਅਡੋਲ ਆਤਮਕ ਅਵਸਥਾ ਵਿਚ। ਸਮਾਵਏ-ਸਮਾਵੈ,
ਲੀਨ ਹੁੰਦਾ ਹੈ। ਨੇੜਿ-ਨੇੜੇ। ਹੋਵਾ-ਮੈਂ ਹੋਵਾਂ। ਤੇਰੇ ਨਾਵਏ-ਤੇਰੇ ਨਾਵੈ, ਤੇਰੇ ਨਾਮ
ਤੋਂ। ੪।

ਜੁਗਹ ਜੁਗੰਤਰਿ-ਜੁਗ ਜੁਗ ਅੰਤਰਿ, ਹਰੇਕ ਜੁਗ ਵਿਚ। ਕੀਰਤਿ-ਸਿਫਤਿ
ਸਾਲਾਹ। ਤੇਰੈ ਦੁਆਰੇ- ਤੇਰੇ ਦਰ ਤੇ। ਸਾਚਾ-ਸਦਾ ਬਿਰ ਰਹਿਣ ਵਾਲਾ। ਮੁਰਾਰੇ-
[ਸੂਰ-ਅਰਿ] ਪਰਮਾਤਮਾ। ਤਾਮਿ-ਤਦੋਂ ਹੀ। ਮੰਨਿ-(ਉਹਨਾਂ ਦੇ) ਮਨ ਵਿਚ।
ਵਸਾਵਹੇ-ਤੂੰ (ਨਾਮ) ਵਸਾਂਦਾ ਹੈਂ। ਭਰਮੋ-ਭਟਕਣਾ। ਤੁਭਹਿ-ਤੂੰ ਹੀ। ਏਹੁ-ਇਹ
ਭਰਮ ਭੁਲਾਵਾ। ਚੁਕਾਵਹਿ-ਤੂੰ ਮੁਕਾਂਦਾ ਹੈਂ। ਜਮਹੁ-ਜਮ ਤੋਂ। ਲੇਹੁ ਉਥਾਰੇ-ਬਚਾ
ਲੈਂਦਾ ਹੈਂ। ੫।

ਅਲਖ-[ਅਲਖਯ] ਅਦ੍ਰਿਸ਼ਟ। ਅਪਾਰਾ-ਜਿਸ ਦੇ ਗੁਣਾਂ ਦਾ ਪਾਰਲਾ ਬੰਨਾ ਨਾਂਹ
ਲੱਭ ਸਕੇ। ਕਿਉ ਕਰਿ-ਕਿਵੇਂ? ਕਰਉ-ਮੈਂ ਕਰਾਂ। ਹਉ-ਮੈਂ। ਆਖਿ ਨਾ ਜਾਣਾ-
ਮੈਂ ਆਖਣੀ ਜਾਣਦਾ ਨਹੀਂ। ਤੇਰਾ-ਤੇਰਾ (ਸਰੂਪ)। ਬੁਲਾਵਹੇ-ਬੁਲਾਵਹਿ, ਤੂੰ ਸਮਝ
ਦੇਂਦਾ ਹੈਂ। ਸੰਸਾਰਿ-ਸੰਸਾਰ ਵਿਚ। ਸਹਸਾ-ਸਹਿਮ। ਜਾਇ-ਦੂਰ ਹੋ ਜਾਂਦਾ ਹੈ। ੬।

ਬੰਕੇ-ਬਾਂਕੇ। ਲੋਇਣ-ਅੱਖਾਂ। ਦੰਤ-ਦੰਦ। ਰਸੀਲਾ-(ਰਸ-ਆਲਯ) ਸੋਹਣੇ।

ਨਕ—[ਬਹੁ ਵਚਨ]। ਜਿਨ—ਜਿਨ੍ਹਾਂ ਦੇ [ਜਿਸੁ—ਜਿਸ ਦਾ। ਜਿਨ—ਜਿਨ੍ਹਾਂ ਦਾ, ਜਿੰਨਾਂ ਦੇ]। ਲੰਮੜੇ—ਸੋਹਣੇ ਲੰਮੇ। ਵਾਲਾ—ਕੇਸ। ਕੰਚਨ ਕਾਇਆ—ਸੋਨੇ ਦਾ ਸਰੀਰ, ਸੋਹਣਾ ਅਰੋਗ ਸਰੀਰ। ਵਾਲਾ—ਵਾਲਿਆ ਹੋਇਆ ਸੋਵੰਨ—ਸੋਨੇ ਦਾ। ਕ੍ਰਿਸ਼ਨ ਮਾਲਾ—ਵੈਜੰਤੀ ਮਾਲਾ (ਵਿਸ਼ਨੂੰ ਦੀ)। ਦੁਆਰਿ—ਦਰ ਤੇ। ਸਿਖ—ਸਿੱਖਿਆ। ਸਹੇਲੀਹੋ—ਹੈ ਜੀਵ-ਇਸਤ੍ਰੀਓ ! ਹੰਸ ਹੰਸਾ—ਵਡੇ ਹੰਸ, ਬਹੁਤ ਸੁੰਸਟ ਮਨੁੱਖ। ਬਗ—ਬਗਾ—ਵਡੇ ਬਗਲੇ, ਮਹਾ ਠੰਗ। ਲਹੈ—ਦੂਰ ਹੋ ਜਾਂਦਾ ਹੈ। ੭।

ਮਧੁਰਾੜੀ—ਸੋਹਣੀ ਮਿੱਠੀ। ਕੁਹਕਨਿ—ਕੂਕਦੀਆਂ ਹਨ। ਕੋਕਿਲਾ—ਕੋਇਲਾਂ। ਤਰਲ—ਚੰਚਲ। ਜੁਆਣੀ—ਜਵਾਨੀ। ਭਾਣੀ—ਪਿਆਰੀ ਲੱਗੀ। ਸਾਰੰਗ—ਹਾਥੀ। ਪਰੁ—ਪੈਰ। ਠਿਮਿ ਠਿਮਿ—ਮਟਕ ਨਾਲ। ਆਪੁ—ਆਪਣੇ ਆਪ ਨੂੰ। ਸੰਪੂਰਣੇ—ਮਸਤ ਕਰਦਾ ਹੈ। ਸ੍ਰੀਰੰਗ—ਲੱਛਮੀ-ਪਤੀ ਪ੍ਰਭੂ। ਮਾਤੀ—ਮਸਤ। ਉਦਕੁ—ਪਾਣੀ। ਵਾਣੀ—ਸਿਫਤਿ ਸਾਲਾਹ ਦੀ ਬਾਣੀ। ਬਿਨਵੀਤਿ—ਬੇਨਤੀ ਕਰਦਾ ਹੈ। ੮।

ਅਰਥ :—ਹੈ ਪ੍ਰਭੂ ! ਮੋਹਰ ਕਰ ਕਿ ਮੈਂ ਤੇਰਾ ਨਾਮ ਸਿਮਰ ਸਕਾਂ। ਤੂੰ ਸਾਰੀ ਸ੍ਰਿਸ਼ਟੀ ਆਪ ਹੀ ਪੈਦਾ ਕੀਤੀ ਹੈ ਤੇ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ। ਤੂੰ ਆਪ ਯੈ ਸਭ ਜੀਵਾਂ ਵਿਚ ਸਮਾਇਆ ਹੋਇਆ ਹੈ, ਪੈਦਾ ਕਰ ਕੇ ਤੂੰ ਆਪ ਹੀ ਸ੍ਰਿਸ਼ਟੀ ਨੂੰ ਮਾਇਆ ਦੀ ਦੋੜ-ਭੱਜ ਵਿਚ ਲਾਇਆ ਹੋਇਆ ਹੈ।

ਕਈ ਜੀਵਾਂ ਨੂੰ ਤੂੰ ਆਪ ਹੀ ਰਾਜੇ ਬਣਾ ਦਿਤਾ ਹੈ, ਤੇ ਕਈ ਜੀਵਾਂ ਨੂੰ (ਮੰਗਤੇ ਬਣਾ ਕੇ) ਭਿੱਖਿਆ ਮੰਗਣ ਵਾਸਤੇ (ਦਰ ਦਰ) ਭਵਾ ਰਿਹਾ ਹੈ।

ਹੈ ਪ੍ਰਭੂ ! ਤੂੰ ਲੋਭ ਅਤੇ ਮੋਹ ਨੂੰ ਮਿੱਠਾ ਬਣਾ ਦਿੱਤਾ ਹੈ, ਜਗਤ ਇਸ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਰਿਹਾ ਹੈ। ਜੇ ਤੂੰ ਸਦਾ ਆਪਣੀ ਮੋਹਰ ਕਰਦਾ ਰਹੇਂ ਤਾਂ ਹੀ ਮੈਂ ਤੇਰਾ ਨਾਮ ਸਿਮਰ ਸਕਦਾ ਹਾਂ। ੧।

ਹੈ ਪ੍ਰਭੂ ! ਤੇਰਾ ਨਾਮ ਸਦਾ ਬਿਰ ਰਹਿਣ ਵਾਲਾ ਹੈ, ਤੇਰਾ ਨਾਮ ਮੈਨੂੰ ਮਨ ਵਿਚ ਪਿਆਰਾ ਲੱਗਦਾ ਹੈ। ਜੇਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਸ ਦਾ ਦੁਖ ਦੂਰ ਹੋ ਜਾਂਦਾ ਹੈ ਤੇ ਆਤਮਕ ਆਨੰਦ ਉਸ ਦੇ ਅੰਦਰ ਆ ਵੱਸਦਾ ਹੈ।

ਭਾਗਾਂ ਵਾਲੇ ਸੁਚੱਜੇ ਸਿਆਣੇ ਮਨੁੱਖ ਤੇਰੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਹਨ। ਹੈ ਪ੍ਰਭੂ ! ਜੇਹੜੇ ਬੰਦੇ ਤੇਰੇ ਮਨ ਵਿਚ ਪਿਆਰੇ ਲੱਗਦੇ ਹਨ ਉਹ ਭਾਗਾਂ ਵਾਲੇ ਸੁਚੱਜੇ ਸਿਆਣੇ ਤੇਰੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਹਨ। ਪਰ ਜੇ ਮਨੁੱਖ ਮਾਇਆ ਵਿਚ ਮੋਹੇ ਜਾਂਦੇ ਹਨ ਉਹ ਤੈਨੂੰ ਨਹੀਂ ਸਿਮਰਦੇ ਉਹ ਆਪਣਾ ਅਮੋਲਕ ਜਨਮ ਗਵਾ ਲੈਂਦੇ ਹਨ।

ਅਨੇਕਾਂ ਐਸੇ ਮੂਰਖ ਮਨੁੱਖ ਹਨ ਜੋ, ਹੈ ਪ੍ਰਭੂ ! ਤੈਨੂੰ ਯਾਦ ਨਹੀਂ ਕਰਦੇ (ਉਹ

ਇਹ ਨਹੀਂ ਸਮਝਦੇ ਕਿ) ਜੇਹੜਾ ਜਗਤ ਵਿਚ ਜੰਮਿਆ ਹੈ ਉਸ ਨੇ (ਆਖਰ ਇਥੋਂ) ਚਲੇ ਜਾਣਾ ਹੈ। ਹੇ ਪ੍ਰਭੂ ! ਤੇਰਾ ਨਾਮ ਸਦਾ ਹੀ ਬਿਰ ਰਹਿਣ ਵਾਲਾ ਹੈ, ਤੇਰਾ ਨਾਮ ਮੇਰੇ ਮਨ ਵਿਚ ਪਿਆਰਾ ਲੱਗ ਰਿਹਾ ਹੈ। ੨।

ਹੇ ਪ੍ਰਭੂ ! ਤੇਰੀ ਸਿਫਤਿ ਸਾਲਾਹ ਦੀ ਬਾਣੀ ਅੰਮ੍ਰਿਤ ਹੈ (ਅਟੱਲ ਆਤਮਕ ਜੀਵਨ ਦੇਣ ਵਾਲੀ ਹੈ) ਉਹ ਵਕਤ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਚੇਤੇ ਕਰੀਦਾ ਹੈ। ਜਿਨ੍ਹਾਂ ਬੰਦਿਆਂ ਨੂੰ ਤੇਰੇ ਨਾਮ ਦਾ ਰਸ ਆਉਂਦਾ ਹੈ ਉਹ ਸੇਵਕ ਪੁੰਮ ਨਾਲ ਤੇਰਾ ਨਾਮ ਸਿਮਰਦੇ ਹਨ। ਉਹਨਾਂ ਹੀ ਬੰਦਿਆਂ ਨੂੰ ਨਾਮ/ਦਾ ਰਸ ਆਉਂਦਾ ਹੈ ਜਿਨ੍ਹਾਂ ਨੂੰ ਇਹ ਨਾਮ-ਅੰਮ੍ਰਿਤ ਪ੍ਰਾਪਤ ਹੁੰਦਾ ਹੈ। ਹੇ ਪ੍ਰਭੂ ! ਜੇਹੜੇ ਬੰਦੇ ਤੇਰੇ ਨਾਮ ਵਿਚ ਜੁੜਦੇ ਹਨ ਉਹ (ਆਤਮਕ ਜੀਵਨ ਦੀ ਉੱਨਤੀ ਵਿਚ) ਸਦਾ ਵਧਦੇ ਵੱਲਦੇ ਰਹਿੰਦੇ ਹਨ।

ਹੇ ਪ੍ਰਭੂ ! ਜਦੋਂ ਤਕ ਮੈਂ ਇਕ ਤੇਰੇ ਨਾਲ ਭੁੰਘੀ ਸਾਂਝ ਨਹੀਂ ਪਾਂਦਾ ਤਦੋਂ ਤਕ ਹੋਰ ਕੋਈ ਇੱਕ ਭੀ ਧਰਮ-ਕਰਮ ਕੋਈ ਇੱਕ ਭੀ ਸੰਜਮ ਕਿਸੇ ਅਰਥ ਨਹੀਂ। ਤੇਰੀ ਸਿਫਤਿ ਸਾਲਾਹ ਦੀ ਬਾਣੀ ਆਤਮਕ ਜੀਵਨ-ਦਾਤੀ ਹੈ, ਉਹ ਵੇਲਾ ਬਹੁਤ ਸੁਹਾਵਣਾ ਲੱਗਦਾ ਹੈ ਜਦੋਂ ਤੇਰਾ ਨਾਮ ਸਿਮਰੀਦਾ ਹੈ। ੩।

ਹੇ ਪ੍ਰਭੂ ! ਮੈਂ ਤੇਰੇ ਸਦਾ ਬਿਰ ਰਹਿਣ ਵਾਲੇ ਨਾਮ ਤੋਂ ਕੁਰਬਾਨ ਜਾਂਦਾ ਹਾਂ। ਤੇਰਾ ਰਾਜ ਕਦੇ ਭੀ ਨਾਸ ਹੋਣ ਵਾਲਾ ਨਹੀਂ ਹੈ। ਹੇ ਪ੍ਰਭੂ ! ਤੇਰਾ ਰਾਜ ਸਦਾ ਅਟੱਲ ਰਹਿਣ ਵਾਲਾ ਹੈ, ਇਹ ਕਦੇ ਭੀ ਨਾਸ ਨਹੀਂ ਹੋ ਸਕਦਾ। ਉਹੀ ਮਨੁੱਖ ਤੇਰਾ ਅਸਲ ਭਗਤ-ਸੇਵਕ ਹੈ ਜੋ (ਤੇਰਾ ਨਾਮ ਸਿਮਰ ਕੇ) ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ। ਕੋਈ ਵੈਰੀ ਕੋਈ ਦੁੱਖ ਕਦੇ ਭੀ ਉਸ ਦਾ ਲਾਗੂ ਨਹੀਂ ਹੋ ਸਕਦਾ, ਕੋਈ ਪਾਪ ਉਸ ਦੇ ਨੇੜੇ ਨਹੀਂ ਢੁਕਦਾ।

ਹੇ ਪ੍ਰਭੂ ! ਮੈਂ ਸਦਾ ਤੇਰੇ ਹੀ ਨਾਮ ਤੋਂ ਸਦਕੇ ਜਾਂਦਾ ਹਾਂ। ੪।

ਹੇ ਪ੍ਰਭੂ ! ਹਰੇਕ ਜੁਗ ਵਿਚ ਹੀ ਤੇਰੇ ਭਗਤ ਮੌਜੂਦ ਰਹੇ ਹਨ, ਜੇ, ਹੇ ਸੁਆਮੀ ! ਤੇਰੇ ਵਰ ਤੇ ਤੇਰੀ ਸਿਫਤਿ ਸਾਲਾਹ ਕਰਦੇ ਹਨ, ਜੋ ਸਦਾ ਤੈਨੂੰ ਹੀ ਸਦਾ-ਬਿਰ ਪ੍ਰਭੂ ਨੂੰ ਸਿਮਰਦੇ ਹਨ। ਹੇ ਪ੍ਰਭੂ ! ਤੈਨੂੰ ਸਦਾ-ਬਿਰ ਨੂੰ ਉਹ ਤਦੋਂ ਹੀ ਜਪ ਸਕਦੇ ਹਨ ਜਦੋਂ ਤੂੰ ਆਪ ਉਹਨਾਂ ਦੇ ਮਨ ਵਿਚ ਆਪਣਾ ਨਾਮ ਵਸਾਂਦਾ ਹੈਂ, ਜਦੋਂ ਤੂੰ ਉਹਨਾਂ ਦੇ ਮਨ ਵਿਚੋਂ ਮਾਇਆ ਵਾਲੀ ਭਟਕਣਾ ਦੂਰ ਕਰਦਾ ਹੈਂ ਜੋ ਤੂੰ ਆਪ ਹੀ ਪੈਦਾ ਕੀਤੀ ਹੋਈ ਹੈ।

ਹੇ ਪ੍ਰਭੂ ! ਗੁਰੂ ਦੀ ਕਿਰਪਾ ਦੀ ਰਾਹੀਂ ਤੂੰ ਆਪਣੇ ਭਗਤਾਂ ਉੱਤੇ ਮੇਹਰ ਕਰਦਾ ਹੈਂ, ਤੇ ਉਹਨਾਂ ਨੂੰ ਜਮਾਂ ਤੋਂ ਬਚਾ ਲੈਂਦਾ ਹੈਂ। ਹਰੇਕ ਜੁਗ ਵਿਚ ਹੀ ਤੇਰੇ ਭਗਤ-ਸੇਵਕ ਮੌਜੂਦ ਰਹੇ ਹਨ। ੫।

ਹੇ ਮੇਰੇ ਵਡੇ ਮਾਲਕ ! ਹੇ ਅਦ੍ਰਿਸ਼ਟ ਮਾਲਕ ! ਹੇ ਬੇਅੰਤ ਮਾਲਕ ! ਮੈਂ (ਤੇਰੇ ਦਰ ਤੇ) ਕਿਵੇਂ ਬੇਨਤੀ ਕਰਾਂ ? ਮੈਨੂੰ ਤਾਂ ਬੇਨਤੀ ਕਰਨੀ ਭੀ ਨਹੀਂ ਆਉਂਦੀ। ਜੇ ਤੂੰ ਆਪ (ਮੇਰੇ ਉੱਤੇ) ਮੇਹਰ ਦੀ ਨਿਗਾਹ ਕਰੇਂ ਤਾਂ ਹੀ ਮੈਂ ਤੇਰੇ ਸਦਾ-ਬਿਰ ਨਾਮ ਨਾਲ ਸਾਂਝ ਪਾ ਸਕਦਾ ਹਾਂ। ਤੇਰਾ ਸਦਾ-ਬਿਰ ਨਾਮ ਮੈਂ ਤਦੋਂ ਹੀ ਪਛਾਣ ਸਕਦਾ ਹਾਂ (ਤਦੋਂ ਹੀ ਇਸ ਦੀ ਕਦਰ ਪਾ ਸਕਦਾ ਹਾਂ) ਜਦੋਂ ਤੂੰ ਆਪ ਮੈਨੂੰ ਇਹ ਸੂਝ ਬਖਸ਼ੇਂ, ਜਦੋਂ ਤੂੰ ਮੇਰੇ ਮਨ ਵਿਚੋਂ ਮਾਇਆ ਦੀ ਤ੍ਰਿਸ਼ਨਾ ਅਤੇ (ਇਸ ਤੋਂ ਪੈਦਾ ਹੋਣ ਵਾਲੇ) ਉਹਨਾਂ ਦੁੱਖਾਂ ਦਾ ਸਹਿਮ ਦੂਰ ਕਰੇਂ ਜੇਹੜੇ ਕਿ ਜਗਤ ਵਿਚ ਤੂੰ ਆਪ ਹੀ ਪੈਦਾ ਕੀਤੇ ਹੋਏ ਹਨ।

ਨਾਨਕ ਬੇਨਤੀ ਕਰਦਾ ਹੈ ਕਿ ਜਦੋਂ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਸਮਝਦਾ ਹੈ ਤਾਂ (ਇਸ ਦੇ ਅੰਦਰੋਂ ਦੁੱਖ ਆਦਿਕਾਂ ਦਾ) ਸਹਿਮ ਦੂਰ ਹੋ ਜਾਂਦਾ ਹੈ (ਅਤੇ ਯਕੀਨ ਬਣ ਜਾਂਦਾ ਹੈ ਕਿ) ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਆਪ (ਸਭ ਜੀਵਾਂ ਦੇ ਸਿਰ ਉੱਤੇ) ਵੁਡਾ ਮਾਲਕ ਹੈ।੬।

(ਹੇ ਸਰਬ-ਵਿਆਪਕ ਸਿਰਜਣਹਾਰ ! ਜਗਤ ਦੀ ਸਾਰੀ ਸੁੰਦਰਤਾ ਤੂੰ ਹੀ ਆਪਣੇ ਸਰੂਪ ਤੋਂ ਰਚੀ ਹੈ। ਤੂੰ ਉਹ ਉਹ ਇਸਤ੍ਰੀ ਮਰਦ ਪੈਦਾ ਕੀਤੇ ਹਨ ਜਿਨ੍ਹਾਂ ਦੇ ਨੈਣ ਚੰਦ ਨੱਕ ਕੇਸ ਆਦਿਕ ਸਾਰੇ ਹੀ ਅੰਗ ਮਹਾਨ ਸੁੰਦਰ ਹਨ। ਉਹਨਾਂ ਵਿਚ, ਹੇ ਪ੍ਰਭੂ ! ਤੂੰ ਆਪ ਹੀ ਬੈਠਾ ਜੀਵਨ-ਜੋਤਿ ਜਗਾ ਰਿਹਾ ਹੈਂ। ਸੋ) ਹੇ ਪ੍ਰਭੂ ! ਤੇਰੇ ਨੈਣ ਬਾਂਕੇ ਹਨ, ਤੇਰੇ ਚੰਦ ਸੋਹਣੇ ਹਨ, ਤੇਰਾ ਨੱਕ ਸੋਹਣਾ ਹੈ, ਤੇਰੇ ਸੋਹਣੇ ਲੰਮੇ ਕੇਸ ਹਨ (ਜਿਨ੍ਹਾਂ ਦੇ ਸੋਹਣੇ ਨੱਕ ਹਨ, ਜਿਨ੍ਹਾਂ ਦੇ ਸੋਹਣੇ ਲੰਮੇ ਕੇਸ ਹਨ; ਇਹ ਭੀ, ਹੇ ਪ੍ਰਭੂ ! ਤੇਰੇ ਹੀ ਨੱਕ ਤੇਰੇ ਹੀ ਕੇਸ ਹਨ)। ਹੇ ਪ੍ਰਭੂ ! ਤੇਰਾ ਸਰੀਰ ਸੋਨੇ ਵਰਗਾ ਸੁੱਧ ਅਰੋਗ ਹੈ ਤੇ ਸੁਭੋਲ ਹੈ, ਮਾਨੋ, ਸੋਨੇ ਵਿਚ ਹੀ ਢਲਿਆ ਹੋਇਆ ਹੈ।

ਹੇ ਸਹੇਲੀਹੋ ! (ਹੇ ਸਤਸੰਗੀ ਸੱਜਣੋ !) ਤੁਸੀ ਉਸ ਪਰਮਾਤਮਾ (ਦੇ ਨਾਮ) ਦੀ ਮਾਲਾ ਜਪੋ (ਉਸ ਪਰਮਾਤਮਾ ਦਾ ਨਾਮ ਮੁੜ-ਮੁੜ ਜਪੋ) ਜਿਸ ਦਾ ਸਰੀਰ ਅਰੋਗ ਤੇ ਸੁਭੋਲ ਹੈ, ਮਾਨੋ, ਸੋਨੇ ਵਿਚ ਢਲਿਆ ਹੋਇਆ ਹੈ।

ਹੇ ਜੀਵ-ਇਸਤ੍ਰੀਓ ! ਮੇਰੀ ਸਿੱਖਿਆ ਸੁਣੋ। (ਜੇ ਤੁਸੀ ਉਸ ਅਰੋਗ ਤੇ ਸੁਭੋਲ ਸਰੂਪ ਵਾਲੇ ਸਰਬ-ਵਿਆਪਕ ਸਿਰਜਣਹਾਰ ਦਾ ਨਾਮ ਜਪੋਗੀਆਂ, ਤਾਂ) ਤੁਸੀ (ਅੰਤ ਵੇਲੇ) ਜਮ-ਰਾਜ ਦੇ ਦਰਵਾਜ਼ੇ ਤੇ ਖੜੀਆਂ ਨਹੀਂ ਹੋਵੋਗੀਆਂ। (ਜੇਹੜੇ ਬੰਦੇ ਉਸ ਪਰਮਾਤਮਾ ਦਾ ਨਾਮ ਜਪਦੇ ਹਨ ਉਹਨਾਂ ਦੇ) ਮਨ ਤੋਂ ਵਿਕਾਰਾਂ ਦੀ ਮੈਲ ਲਹਿ ਜਾਂਦੀ ਹੈ। (ਸਿਮਰਨ ਦੀ ਬਰਕਤਿ ਨਾਲ) ਮਹਾ ਪਖੰਡੀ ਬਗਲਿਆਂ ਤੋਂ ਸੁਸ਼ਟ ਹੰਸ ਬਣ ਜਾਂਦੇ ਹਨ (ਪਖੰਡੀ ਬੰਦਿਆਂ ਤੋਂ ਉੱਚੇ ਜੀਵਨ ਵਾਲੇ ਗੁਰਮੁਖ ਬਣ ਜਾਂਦੇ ਹਨ)।

ਹੇ ਸਹੇਲੀਹੋ ! (ਉਸ ਸਰਬ-ਵਿਆਪਕ ਪ੍ਰਭੂ ਦੇ) ਸੋਹਣੇ ਨੈਣ ਹਨ, ਸੋਹਣੇ ਚੰਦ

ਹਨ (ਇਸ ਦਿੱਸਦੇ ਸੰਸਾਰ ਦੀ ਸਾਰੀ ਹੀ ਸੁੰਦਰਤਾ ਦਾ ਸੋਮਾ ਪ੍ਰਭੂ ਆਪ ਹੀ ਹੈ) ।੭।

(ਕਿਤੇ ਮਿੱਠੀ ਵੈਰਾਗ-ਭਰੀ ਸੁਰ ਵਿਚ ਕੋਇਲਾਂ ਕੂਕ ਰਹੀਆਂ ਹਨ, ਕਿਤੇ ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ਜੋ ਮਸਤ ਹਾਥੀ ਵਾਂਗ ਬੜੀ ਮਟਕ ਨਾਲ ਤੁਰਦੀਆਂ ਹਨ । ਹੇ ਪ੍ਰਭੂ ! ਇਹ ਕੋਇਲ ਦੀ ਮਿੱਠੀ ਬੋਲੀ ਤੇ ਚੰਚਲ ਜਵਾਨੀ ਦਾ ਮਦ ਸਭ ਕੁਝ ਤੂੰ ਆਪ ਹੀ ਪੈਦਾ ਕੀਤਾ ਹੈ । ਸੋ ਹੇ ਪ੍ਰਭੂ ! ਤੇਰੀ (ਮਸਤ) ਚਾਲ (ਮਨ ਨੂੰ) ਸੁਖ ਦੇਣ ਵਾਲੀ ਹੈ, ਤੇਰੀ ਬੋਲੀ ਸੋਹਣੀ ਮਿੱਠੀ ਮਿੱਠੀ ਹੈ । (ਤੇਰੀਆਂ ਹੀ ਪੈਦਾ ਕੀਤੀਆਂ) ਕੋਇਲਾਂ ਮਿੱਠੀ (ਵੈਰਾਗ-ਭਰੀ ਸੁਰ ਵਿਚ) ਕੂਕ ਰਹੀਆਂ ਹਨ, (ਤੇਰੀਆਂ ਹੀ ਪੈਦਾ ਕੀਤੀਆਂ) ਚੰਚਲ ਜਵਾਨੀ ਦੇ ਮਦ-ਭਰੀਆਂ ਸੁੰਦਰੀਆਂ ਹਨ ।

ਇਹ ਚੰਚਲ ਜਵਾਨੀ ਪ੍ਰਭੂ ਨੇ ਆਪ ਹੀ ਪੈਦਾ ਕੀਤੀ, ਉਸ ਨੂੰ ਆਪ ਨੂੰ ਹੀ ਇਸ ਦਾ ਪੈਦਾ ਕਰਨਾ ਚੰਗਾ ਲੱਗਾ, ਉਸ ਨੇ ਆਪਣੇ ਹੀ ਮਨ ਦੀ ਇੱਛਾ ਪੂਰੀ ਕੀਤੀ । (ਚੰਚਲ ਜਵਾਨੀ ਦੇ ਮਦ-ਮੱਤੀ ਸੁੰਦਰੀ ਵਿਚ ਬੈਠ ਕੇ ਪ੍ਰਭੂ ਆਪ ਹੀ) ਮਸਤ ਹਾਥੀ ਵਾਂਗ ਬੜੀ ਮਟਕ ਨਾਲ ਪੈਰ ਧਰਦਾ ਹੈ, ਉਹ ਆਪ ਹੀ ਆਪਣੇ ਆਪ ਨੂੰ (ਜਵਾਨੀ ਦੇ ਮਦ ਵਿਚ) ਮਸਤ ਕਰ ਰਿਹਾ ਹੈ । (ਪ੍ਰਭੂ ਦੀ ਆਪਣੀ ਹੀ ਕਿਰਪਾ ਨਾਲ ਕੋਈ ਵਡ-ਭਾਗਣ ਜੀਵ-ਇਸਤ੍ਰੀ ਉਸ) ਲੱਛਮੀ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ (ਉਸ ਦੇ ਨਾਮ ਵਿਚ) ਮਸਤ ਫਿਰਦੀ ਹੈ, (ਉਸ ਦਾ ਜੀਵਨ ਪਵਿਤ੍ਰ ਹੋ ਜਾਂਦਾ ਹੈ) ਜਿਵੇਂ ਗੰਗਾ ਦਾ ਪਾਣੀ (ਪਵਿਤ੍ਰ ਮੰਨਿਆ ਜਾਂਦਾ ਹੈ) ।

ਹਰੀ ਦਾ ਦਾਸ ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ ! ਤੇਰੀ ਚਾਲ ਸੁਹਾਵਣੀ ਹੈ ਤੇ ਤੇਰੀ ਬੋਲੀ ਮਿੱਠੀ ਮਿੱਠੀ ਹੈ । ੮ । ੨ ।

ਵਡਹੰਸੁ ਮਹਲਾ ੩ ਛੰਤ

੧ ਓ ਸਤਿਗੁਰਪ੍ਰਸਾਦਿ ॥ ਆਪਣੇ ਪਿਰ ਕੈ ਰੰਗਿ ਰਤੀ ਮੁਈਏ ਸੋਭਾਵੰਤੀ ਨਾਰੇ ॥ ਸਚੈ ਸਬਦਿ ਮਿਲਿ ਰਹੀ ਮੁਈਏ ਪਿਰੁ ਫਾਵੇ ਭਾਇ ਪਿਆਰੇ ॥ ਸਚੈ ਭਾਇ ਪਿਆਰੀ ਕੰਤਿ ਸਵਾਰੀ ਹਰਿ ਹਰਿ ਸਿਉ ਨੇਹੁ ਰਚਾਇਆ ॥ ਆਪੁ ਗਵਾਇਆ ਤਾ ਪਿਰੁ ਪਾਇਆ ਗੁਰ ਕੈ ਸਬਦਿ ਜਮਾਇਆ ॥ ਸਾਧਨ ਸਬਦਿ ਸੁਹਾਈ ਪ੍ਰੇਮ ਕਸਾਈ ਅੰਤਰਿ ਪ੍ਰੀਤਿ ਪਿਆਰੀ ॥ ਨਾਨਕ ਸਾਧਨ ਮੇਲਿ ਲਈ ਪਿਰਿ ਆਪੇ ਸਾਚੈ ਸਾਹਿ ਸਵਾਰੀ ॥

੧॥ [ਪੰਨਾ ੫੬੭]

ਪਦ ਅਰਥ :—ਪਿਰ-ਪਤੀ । ਕੈ ਰੰਗ-ਦੇ ਪ੍ਰੇਮ-ਰੰਗ ਵਿਚ । ਰਤੀ-ਰੰਗੀ ਹੋਈ । ਮੁਈਏ-ਹੇ ਮੁਈਏ ! ਹੇ ਮਾਇਆ ਏ ਮੇਰ ਵਲੋਂ ਅਛੋਹ ਹੋ ਚੁਕੀਏ ! ਨਾਰੇ-ਹੇ ਜੀਵ-

ਇਸਤ੍ਰੀਏ ! ਸਚੈ-ਸਦਾ-ਬਿਰ ਪ੍ਰਭੂ ਵਿਚ । ਸਬਦਿ-ਗੁਰੂ ਦੇ ਸਬਦ ਦੀ ਰਾਹੀਂ । ਰਾਵੇ-
ਮਾਣਦਾ ਹੈ, ਮਿਲਿਆ ਹੋਇਆ ਹੈ । ਭਾਇ-ਪ੍ਰੇਮ ਦੇ ਕਾਰਨ । ਕੰਤਿ-ਕੰਤ ਨੇ । ਸਿਉ-
ਨਾਲ । ਨੇਹੁ-ਪਿਆਰ । ਆਪੁ-ਆਪਾ-ਭਾਵ । ਸਾਧਨ-ਜੀਵ-ਇਸਤ੍ਰੀ । ਸੁਹਾਈ-
ਸੋਹਣੇ ਜੀਵਨ ਵਾਲੀ । ਕਸਾਈ-ਖਿੱਚੀ ਹੋਈ । ਪ੍ਰੇਮ ਕਸਾਈ-ਪ੍ਰੇਮ ਦੀ ਖਿੱਚੀ ਹੋਈ ।
ਪਿਰਿ-ਪਿਰ ਨੇ [ਨੋਟ :-ਲਫਜ਼ 'ਪਿਰ', 'ਪਿਰੁ' ਅਤੇ 'ਪਿਰਿ' ਦੇ ਵਿਆਕਰਨਿਕ
ਅਰਥ ਦਾ ਖਿਆਲ ਰੱਖੋ] ਸਾਹਿ-ਸਾਹਿ, ਸਾਹ ਨੇ । ੧ ।

ਅਰਥ :-ਹੇ ਮਾਇਆ ਦੇ ਮੋਹ ਵਲੋਂ ਅਛੋਹ ਹੋ ਚੁਕੀ ਜੀਵ-ਇਸਤ੍ਰੀਏ ! ਤੂੰ
ਸੋਭਾ ਵਾਲੀ ਹੋ ਗਈ ਹੈਂ, ਕਿਉਂਕਿ ਤੂੰ ਆਪਣੇ ਪਤੀ-ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ
ਗਈ ਹੈਂ । ਗੁਰੂ ਦੇ ਸਬਦ ਦੀ ਬਰਕਤਿ ਨਾਲ ਤੂੰ ਸਦਾ ਬਿਰ ਰਹਿਣ ਵਾਲੇ ਪ੍ਰਭੂ ਵਿਚ
ਲੀਨ ਰਹਿੰਦੀ ਹੈਂ, ਤੈਨੂੰ ਤੇਰੇ ਇਸ ਪ੍ਰੇਮ ਪਿਆਰ ਦੇ ਕਾਰਨ ਪ੍ਰਭੂ-ਪਤੀ ਆਪਣੇ ਚਰਨਾਂ
ਵਿਚ ਜੋੜੀ ਰੱਖਦਾ ਹੈ ।

ਜੇਹੜੀ ਜੀਵ-ਇਸਤ੍ਰੀ ਨੇ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਪਿਆਰ
ਪਾਇਆ, ਨੇਹੁ ਪੈਦਾ ਕੀਤਾ, ਪ੍ਰਭੂ-ਪਤੀ ਨੇ ਉਸ ਦਾ ਜੀਵਨ ਸੋਹਣਾ ਬਣਾ ਦਿੱਤਾ ।
ਜਦੋਂ ਜੀਵ-ਇਸਤ੍ਰੀ ਨੇ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕੀਤਾ, ਤਦੋਂ ਉਸ ਨੇ
(ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਗੁਰੂ ਦੇ ਸਬਦ ਦੀ ਬਰਕਤਿ ਨਾਲ
(ਉਸ ਦਾ ਮਨ ਪ੍ਰਭੂ ਵਿਚ) ਲੀਨ ਹੋ ਗਿਆ ।

ਪ੍ਰਭੂ-ਪ੍ਰੇਮ ਦੀ ਖਿੱਚੀ ਹੋਈ ਸੁਚੱਜੀ ਜੀਵ-ਇਸਤ੍ਰੀ ਗੁਰੂ ਦੇ ਸਬਦ ਦੀ ਰਾਹੀਂ
ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਪ੍ਰੀਤਿ
ਟਿਕੀ ਰਹਿੰਦੀ ਹੈ । ਹੇ ਨਾਨਕ ! (ਆਖ-) ਇਹੋ ਜਿਹੀ ਸੁਚੱਜੀ ਜੀਵ-ਇਸਤ੍ਰੀ ਨੂੰ
ਪ੍ਰਭੂ-ਪਤੀ ਨੇ ਆਪ ਹੀ ਆਪਣੇ ਨਾਲ ਮਿਲਾ ਲਿਆ ਹੈ, ਸਦਾ ਕਾਇਮ ਰਹਿਣ ਵਾਲੇ
ਸਾਹ ਨੇ ਉਸ ਦਾ ਜੀਵਨ ਸੰਵਾਰ ਦਿੱਤਾ ਹੈ । ੧ ।

ਨਿਰਗੁਣਵੰਤੜੀਏ ਪਿਰੁ ਦੇਖਿ ਹਦੂਰੇ ਰਾਮ ॥ ਗੁਰਮੁਖਿ ਜਿਨੀ
ਰਾਵਿਆ ਮੁਈਏ ਪਿਰੁ ਰਵਿ ਰਹਿਆ ਭਰਪੂਰੇ ਰਾਮ ॥ ਪਿਰੁ ਰਵਿ ਰਹਿਆ
ਭਰਪੂਰੇ ਵੇਖੁ ਹਜੂਰੇ ਜੁਗਿ ਜੁਗਿ ਏਕੋ ਜਾਤਾ ॥ ਧਨ ਬਾਲੀ ਭੋਲੀ ਪਿਰੁ
ਸਹਜਿ ਰਾਵੈ ਮਿਲਿਆ ਕਰਮ ਬਿਧਾਤਾ ॥ ਜਿਨਿ ਹਰਿ ਰਸੁ ਚਾਖਿਆ
ਸਬਦਿ ਸੁਭਾਖਿਆ ਹਰਿਸਰਿ ਰਹੀ ਭਰਪੂਰੇ ॥ ਨਾਨਕ ਕਾਮਣਿ ਸਾ ਪਿਰ
ਭਾਵੈ ਸਬਦੇ ਰਹੈ ਹਦੂਰੇ ॥ ੨ ॥ [ਪੰਨਾ ੫੬੭]

ਪਦ ਅਰਥ :-ਨਿਰਗੁਣਵੰਤੜੀਏ-ਹੇ ਗੁਣਾਂ ਤੋਂ ਸੱਖਣੀ ਜਿੰਦੇ ! ਹਦੂਰੇ-

ਹਾਜ਼ਰ-ਨਾਜ਼ਰ, ਅੰਗ-ਸੰਗ । ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ਰਾਵਿਆ-ਹਿਰਦੇ ਵਿਚ ਵਸਾਇਆ । ਮੁਈਏ-ਹੇ ਆਤਮਕ ਮੌਤ ਸਹੇੜ ਰਹੀ ਜਿੰਦੇ ! ਰਵਿ ਰਹਿਆ-ਵਿਆਪਕ ਹੈ । ਹਜੂਰੇ-ਅੰਗ-ਸੰਗ । ਜੁਗਿ ਜੁਗਿ-ਹਰੇਕ ਜੁਗ ਵਿਚ । ਏਕੋ-ਇਕ ਪ੍ਰਭੂ ਹੀ । ਜਾਤਾ-ਪ੍ਰਸਿੱਧ । ਧਨ-ਜੀਵ-ਇਸਤ੍ਰੀ । ਬਾਲੀ-ਬਾਲ-ਸੁਭਾਵ ਵਾਲੀ । ਭੋਲੀ-ਭੋਲੇ ਸੁਭਾਵ ਵਾਲੀ । ਸਹਜਿ-ਆਤਮਕ ਅਭੋਲਤਾ ਵਿਚ । ਕਰਮ ਵਿਧਾਤਾ-ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ । ਜਿਨਿ-ਜਿਸ ਨੇ । ਸਬਦਿ-ਗੁਰੂ ਦੇ ਸ਼ਬਦ ਦੀ ਰਾਹੀਂ । ਸੁਭਾਖਿਆ-ਉਚਾਰਿਆ, ਸਿਫਤਿ ਸਾਲਾਹ ਕੀਤੀ । ਹਰਿ ਸਰਿ-ਹਰੀ-ਸਰੋਵਰ ਵਿਚ । ਕਾਮਣਿ-ਜੀਵ-ਇਸਤ੍ਰੀ । ਸਾ-ਉਹ [ਇਸਤ੍ਰੀ ਲਿੰਗ] । ਪਿਰ ਭਾਵੇ-ਪਿਰ ਨੂੰ ਚੰਗੀ ਲੱਗਦੀ ਹੈ । ੨ ।

ਅਰਥ :-ਹੇ ਗੁਣ-ਹੀਨ ਜਿੰਦੇ ! ਪ੍ਰਭੂ-ਪਤੀ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਿਆ ਕਰ । ਹੇ ਜਿੰਦੇ ! ਪ੍ਰਭੂ-ਪਤੀ ਜ਼ੌਰੇ ਜ਼ੌਰੇ ਵਿਚ ਵਿਆਪਕ ਹੈ, ਉਸ ਨੂੰ ਹਰ ਥਾਂ ਹਾਜ਼ਰ-ਨਾਜ਼ਰ ਵੇਖ । ਉਹ ਪ੍ਰਭੂ ਹੀ ਹਰੇਕ ਜੁਗ ਵਿਚ (ਜੀਉਂਦਾ-ਜਾਗਦਾ) ਪ੍ਰਸਿੱਧ ਹੈ । ਜੇਹੜੀ ਜੀਵ-ਇਸਤ੍ਰੀ ਬਾਲ-ਸੁਭਾਵ ਹੋ ਕੇ ਭੋਲੇ ਸੁਭਾਵ ਵਾਲੀ ਬਣ ਕੇ ਆਤਮਕ ਅਭੋਲਤਾ ਵਿਚ ਟਿਕ ਕੇ ਉਸ ਪ੍ਰਭੂ-ਪਤੀ ਨੂੰ ਯਾਦ ਕਰਦੀ ਰਹਿੰਦੀ ਹੈ, ਉਸ ਨੂੰ ਉਹ ਸਿਰਜਣਹਾਰ ਮਿਲ ਪੈਂਦਾ ਹੈ । ਹੇ ਜਿੰਦੇ ! ਜਿਸ ਜੀਵ-ਇਸਤ੍ਰੀ ਨੇ ਹਰਿ-ਨਾਮ ਦਾ ਸੁਆਦ ਚੱਖ ਲਿਆ ਹੈ, ਜਿਸ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਪ੍ਰਭੂ ਦੀ ਸਿਫਤਿ ਸਾਲਾਹ ਕਰਨੀ ਸ਼ੁਰੂ ਕਰ ਦਿੱਤੀ, ਉਹ ਉਸ ਸਰੋਵਰ-ਪ੍ਰਭੂ ਵਿਚ ਹਰ ਵੇਲੇ ਚੁੱਭੀ ਲਾਈ ਰੱਖਦੀ ਹੈ । ਹੇ ਨਾਨਕ ! (ਆਖ-) ਉਹੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਦੀ ਹੈ ਜੇਹੜੀ ਗੁਰੂ ਦੇ ਸ਼ਬਦ ਦੀ ਰਾਹੀਂ ਹਰ ਵੇਲੇ ਉਸ ਦੇ ਚਰਨਾਂ ਵਿਚ ਜੁੜੀ ਰਹਿੰਦੀ ਹੈ । ੨ ।

ਸੋਹਾਗਣੀ ਜਾਇ ਪ੍ਰਭੂਹੁ ਮੁਈਏ ਜਿਨੀ ਵਿਚਹੁ ਆਪੁ ਗਵਾਇਆ ॥
ਪਿਰ ਕਾ ਹੁਕਮੁ ਨ ਪਾਇਓ ਮੁਈਏ ਜਿਨੀ ਵਿਚਹੁ ਆਪੁ ਨ ਗਵਾਇਆ ॥
ਜਿਨੀ ਆਪੁ ਗਵਾਇਆ ਤਿਨੀ ਪਿਰੁ ਪਾਇਆ ਰੰਗਿ ਸਿਉ ਰਲੀਆ ਮਾਣੈ ॥
ਸਦਾ ਰੰਗਿ ਰਾਤੀ ਸਹਜੇ ਮਾਤੀ ਅਨਦਿਨੁ ਨਾਮੁ ਵਖਾਣੈ ॥ ਕਾਮਣਿ
ਵਡਭਾਗੀ ਅੰਤਰਿ ਲਿਵ ਲਾਗੀ ਹਰਿ ਕਾ ਪ੍ਰੇਮੁ ਸੁਭਾਇਆ ॥ ਨਾਨਕ
ਕਾਮਣਿ ਸਹਜੇ ਰਾਤੀ ਜਿਨਿ ਸਚੁ ਸੀਗਾਰੁ ਬਣਾਇਆ ॥ ੩ ॥ [੫੬੮]

ਪਦ ਅਰਥ :-ਸੋਹਾਗਣੀ-ਉਹ ਜੀਵ-ਇਸਤ੍ਰੀਆਂ ਜਿਨ੍ਹਾਂ ਨੇ ਪ੍ਰਭੂ-ਪਤੀ ਨੂੰ ਪ੍ਰਸੰਨ ਕਰ ਲਿਆ ਹੈ । ਜਾਇ-ਜਾ ਕੇ । ਮੁਈਏ-ਹੇ ਆਤਮਕ ਮੌਤ ਸਹੇੜ ਰਹੀ ਜਿੰਦੇ !

ਆਪੁ-ਆਪਾ-ਭਾਵ । ਰੰਗ ਸਿਉ-ਆਨੰਦ ਨਾਲ । ਰੰਗਿ-ਪ੍ਰੇਮ-ਰੰਗ ਵਿਚ । ਰਾਤੀ-
ਰੰਗੀ ਹੋਈ । ਸਹਜੇ-ਆਤਮਕ ਅਡੋਲਤਾ ਵਿਚ । ਮਾਤੀ-ਮਸਤ । ਅਨਦਿਨੁ-ਹਰ
ਰੋਜ਼, ਹਰ ਵੇਲੇ । ਸੁਭਾਇਆ-ਪਸੰਦ ਆਇਆ । ਜਿਨਿ-ਜਿਸ ਨੇ । ਸਚੁ-ਸਦਾ-ਬਿਰ
ਹਰਿ-ਨਾਮ ॥੩॥

ਅਰਥ :-ਹੇ ਆਤਮਕ ਮੌਤ ਸਹੇੜ ਰਹੀ ਜਿੰਦੇ ! ਜਾ ਕੇ (ਉਹਨਾਂ) ਸੁਹਾਗਣਾਂ
ਪਾਸੋਂ (ਜੀਵਨ-ਜੁਗਤਿ) ਪੁੱਛ, ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ
ਹੈ । ਪਰ ਜਿਨ੍ਹਾਂ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਨਹੀਂ ਕੀਤਾ ਉਹਨਾਂ ਨੇ ਪ੍ਰਭੂ ਦੀ
ਰਜ਼ਾ (ਵਿਚ ਤੁਰਨ ਦੀ ਜਾਚ) ਨਹੀਂ ਸਿੱਖੀ । ਜਿਨ੍ਹਾਂ ਨੇ ਆਪਾ-ਭਾਵ ਦੂਰ ਕਰ ਲਿਆ,
ਉਹਨਾਂ ਨੇ (ਆਪਣੇ ਅੰਦਰ ਹੀ) ਪ੍ਰਭੂ-ਪਤੀ ਨੂੰ ਲੱਭ ਲਿਆ, ਪ੍ਰਭੂ-ਪਤੀ ਪ੍ਰੇਮ ਨਾਲ
ਉਹਨਾਂ ਨੂੰ ਆਪਣਾ ਮਿਲਾਪ ਬਖਸ਼ੀ ਰੱਖਦਾ ਹੈ । ਜੇਹੜੀ ਜੀਵ-ਇਸਤ੍ਰੀ ਸਦਾ ਪ੍ਰਭੂ ਦੇ
ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ
ਹਰ ਵੇਲੇ ਪ੍ਰਭੂ-ਪਤੀ ਦਾ ਨਾਮ ਸਿਮਰਦੀ ਰਹਿੰਦੀ ਹੈ । ਉਹ ਜੀਵ-ਇਸਤ੍ਰੀ ਵੱਡੇ ਭਾਗਾਂ
ਵਾਲੀ ਹੈ, ਉਸ ਦੇ ਹਿਰਦੇ ਵਿਚ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ, ਉਸ ਨੂੰ ਪ੍ਰਭੂ ਦਾ
ਪਿਆਰ ਚੰਗਾ ਲੱਗਦਾ ਹੈ । ਹੇ ਨਾਨਕ ! ਜਿਸ ਜੀਵ-ਇਸਤ੍ਰੀ ਨੇ ਸਦਾ-ਬਿਰ ਪ੍ਰਭੂ ਦੇ
ਨਾਮ ਨੂੰ ਆਪਣੀ ਜ਼ਿੰਦਗੀ ਦਾ ਸਿੰਗਾਰ ਬਣਾ ਲਿਆ ਹੈ ਉਹ ਸਦਾ ਆਤਮਕ ਅਡੋਲਤਾ
ਵਿਚ ਲੀਨ ਰਹਿੰਦੀ ਹੈ ॥ ੩ ॥

ਹਉਮੈ ਮਾਰਿ ਮੁਈਏ ਤੂ ਚਲੁ ਗੁਰ ਕੈ ਭਾਏ ॥ ਹਰਿ ਵਰੁ ਰਾਵਹਿ
ਸਦਾ ਮੁਈਏ ਨਿਜ ਘਰਿ ਵਾਸਾ ਪਾਏ ॥ ਨਿਜ ਘਰਿ ਵਾਸਾ ਪਾਏ ਸਬਦੁ
ਵਜਾਏ ਸਦਾ ਸੁਹਾਗਣਿ ਨਾਰੀ ॥ ਪਿਰੁ ਰਲੀਆਲਾ ਜੋਬਨੁ ਬਾਲਾ ਅਨਦਿਨੁ
ਕੰਤਿ ਸਵਾਰੀ ॥ ਹਰਿ ਵਰੁ ਸੋਹਾਗੋ ਮਸਤਕਿ ਭਾਗੋ ਸਚੈ ਸਬਦਿ ਸੁਹਾਏ ॥
ਨਾਨਕ ਕਾਮਣਿ ਹਰਿ ਰੰਗਿ ਰਾਤੀ ਜਾ ਚਲੈ ਸਤਿਗੁਰ ਭਾਏ ॥ ੪ ॥ ੧ ॥

[ਪੰਨਾ ੫੬੮]

ਪਦ ਅਰਥ :-ਗੁਰ ਕੈ ਭਾਏ-ਗੁਰ ਕੈ ਭਾਇ, ਗੁਰੂ ਦੇ ਪ੍ਰੇਮ ਵਿਚ, ਗੁਰੂ ਦੇ
ਅਨੁਸਾਰ । ਵਰੁ-ਖਸਮ । ਰਾਵਹਿ-ਤੂੰ ਮਿਲਾਪ ਪ੍ਰਾਪਤ ਕਰ ਲਏਂਗੀ । ਨਿਜ ਘਰਿ
-ਆਪਣੇ ਅਸਲ ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ । ਪਾਏ-ਪਾਇ, ਪਾ ਕੇ । ਵਜਾਏ-
ਵਜਾਂਦੀ ਹੈ, ਪ੍ਰਭਾਵ ਹਿਰਦੇ ਵਿਚ ਵਸਾਂਦੀ ਹੈ । ਰਲੀਆਲਾ-ਰਲੀਆਂ ਦਾ ਘਰ, ਆਨੰਦ
ਦਾ ਸੋਮਾ । ਬਾਲਾ-ਜਵਾਨ । ਕੰਤਿ-ਕੰਤ ਨੇ । ਅਨਦਿਨੁ-ਹਰ ਰੋਜ਼ । ਮਸਤਕਿ-ਮੱਥੇ
ਉੱਤੇ । ਕਾਮਣਿ-ਜੀਵ-ਇਸਤ੍ਰੀ । ਰੰਗਿ-ਪ੍ਰੇਮ ਵਿਚ । ੪ ।

ਅਰਥ :-ਹੇ ਆਤਮਕ ਮੌਤ ਸਹੇੜ ਰਹੀ ਜਿੰਦੇ ! ਤੂੰ (ਆਪਣੇ ਅੰਦਰੋਂ) ਹਉਮੈ

ਦੂਰ ਕਰ, ਤੇ, ਗੁਰੂ ਦੇ ਅਨੁਸਾਰ ਹੋ ਕੇ (ਜੀਵਨ-ਤੋਰ) ਤੁਰ । (ਜੇ ਤੂੰ ਗੁਰੂ ਦੇ ਅਨੁਸਾਰ ਤੁਰੇਂਗੀ, ਤਾਂ) ਪ੍ਰਭੂ ਦੀ ਹਜ਼ੂਰੀ ਵਿਚ ਨਿਵਾਸ ਹਾਸਲ ਕਰ ਕੇ ਤੂੰ ਸਦਾ ਲਈ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਰਹੇਂਗੀ ।

ਹੇ ਜਿੰਦੇ ! ਜੇਹੜੀ ਜੀਵ-ਇਸਤ੍ਰੀ ਆਪਣੇ ਹਿਰਦੇ ਵਿਚ ਗੁਰ-ਸ਼ਬਦ ਵਸਾ ਲੈਂਦੀ ਹੈ, ਉਹ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਪ੍ਰਾਪਤ ਕਰ ਲੈਂਦੀ ਹੈ, ਉਹ ਸਦਾ ਵਾਸਤੇ ਭਾਗਾਂ ਵਾਲੀ ਹੋ ਜਾਂਦੀ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਪ੍ਰਭੂ-ਪਤੀ ਆਨੰਦ ਦਾ ਸੋਮਾ ਹੈ, ਪ੍ਰਭੂ-ਪਤੀ ਦਾ ਜੋਬਨ ਸਦਾ ਕਾਇਮ ਰਹਿਣ ਵਾਲਾ ਹੈ, ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਕੰਤ ਨੇ ਸਦਾ ਵਾਸਤੇ ਸੋਹਣੇ ਜੀਵਨ ਵਾਲੀ ਬਣਾ ਦਿੱਤਾ ।

ਹੇ ਨਾਨਕ ! ਜਦੋਂ ਜੀਵ-ਇਸਤ੍ਰੀ ਗੁਰੂ ਦੇ ਅਨੁਸਾਰ ਤੁਰਦੀ ਹੈ, ਤਾਂ ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਉਸ ਨੂੰ ਪ੍ਰਭੂ-ਪਤੀ ਸੁਹਾਗ ਮਿਲ ਜਾਂਦਾ ਹੈ, ਉਸ ਦੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਸਦਾ-ਬਿਰ ਪ੍ਰਭੂ ਵਿਚ ਲੀਨ ਹੋ ਕੇ ਸੋਹਣੇ ਆਤਮਕ ਜੀਵਨ ਵਾਲੀ ਬਣ ਜਾਂਦੀ ਹੈ । ੪।੧।

ਵਡਹੰਸੁ ਮਹਲਾ ੩ ॥ ਗੁਰਮੁਖਿ ਸਭੁ ਵਾਪਾਰੁ ਭਲਾ ਜੇ ਸਹਜੇ ਕੀਜੈ ਰਾਮ ॥ ਅਨਦਿਨੁ ਨਾਮੁ ਵਖਾਣੀਐ ਲਾਹਾ ਹਰਿ ਰਸੁ ਪੀਜੈ ਰਾਮ ॥ ਲਾਹਾ ਹਰਿ ਰਸੁ ਲੀਜੈ ਹਰਿ ਰਾਵੀਜੈ ਅਨਦਿਨੁ ਨਾਮੁ ਵਖਾਣੈ ॥ ਗੁਣ ਸੰਗ੍ਰਹਿ ਅਵਗਣ ਵਿਕਣਹਿ ਆਪੈ ਆਪੁ ਪਛਾਣੈ ॥ ਗੁਰਮਤਿ ਪਾਈ ਵਡੀ ਵਡਿਆਈ ਸਚੈ ਸਬਦਿ ਰਸੁ ਪੀਜੈ ॥ ਨਾਨਕ ਹਰਿ ਕੀ ਭਗਤਿ ਨਿਰਾਲੀ ਗੁਰਮੁਖਿ ਵਿਰਲੈ ਕੀਜੈ ॥੧॥ [ਪੰਨਾ ੫੬੮]

ਪਦ ਅਰਥ :- ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ਵਾਪਾਰੁ-ਨਾਮ ਦਾ ਵਣਜ । ਸਹਜੇ-ਆਤਮਕ ਅਭੋਲਤਾ ਵਿਚ । ਅਨਦਿਨੁ-ਹਰ ਰੋਜ਼, ਹਰ ਵੇਲੇ । ਵਖਾਣੀਐ-ਉਚਾਰਨਾ ਚਾਹੀਦਾ ਹੈ । ਲਾਹਾ-ਲਾਭ । ਪੀਜੈ-ਪੀਣਾ ਚਾਹੀਦਾ ਹੈ । ਰਾਵੀਜੈ-ਹਿਰਦੇ ਵਿਚ ਵਸਾਣਾ ਚਾਹੀਦਾ ਹੈ । ਵਖਾਣੈ-ਉਚਾਰਦਾ ਹੈ । ਸੰਗ੍ਰਹਿ-ਇਕੱਠੇ ਕਰ ਕੇ । ਆਪੈ ਆਪੁ-ਆਪਣੇ ਆਪ ਨੂੰ । ਵਿਕਣਹਿ-ਵਿਕ ਜਾਂਦੇ ਹਨ, ਦੂਰ ਹੋ ਜਾਂਦੇ ਹਨ । ਨਿਰਾਲੀ-ਅਨੋਖੀ । ੧।

ਅਰਥ :- ਹੇ ਭਾਈ ! ਜੇ ਗੁਰੂ ਦੀ ਰਾਹੀਂ ਆਤਮਕ ਅਭੋਲਤਾ ਵਿਚ ਟਿਕ ਕੇ (ਹਰਿ-ਨਾਮ ਦਾ) ਵਪਾਰ ਕੀਤਾ ਜਾਏ, ਤਾਂ ਇਹ ਸਾਰਾ ਵਪਾਰ ਮਨੁੱਖ ਲਈ ਭਲਾ ਹੁੰਦਾ ਹੈ । ਹੇ ਭਾਈ ! ਪਰਮਾਤਮਾ ਦਾ ਨਾਮ ਹਰ ਵੇਲੇ ਉਚਾਰਨਾ ਚਾਹੀਦਾ ਹੈ, ਪ੍ਰਭੂ ਦੇ ਨਾਮ ਦਾ ਰਸ ਪੀਣਾ ਚਾਹੀਦਾ ਹੈ-ਇਹੀ ਹੈ ਮਨੁੱਖਾ ਜਨਮ ਦੀ ਖੱਟੀ । ਹਰਿ-ਨਾਮ ਦਾ ਸੁਆਦ

ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗਣ ਦੂਰ ਹੋ ਜਾਂਦੇ ਹਨ।

ਹੇ ਭਾਈ ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਇੱਜ਼ਤ ਪ੍ਰਾਪਤ ਹੋਈ। ਹੇ ਭਾਈ ! ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਹੇ ਨਾਨਕ ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ। ੧।

ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ
ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥
ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿਨਾਮੁ
ਧਿਆਏ ਮੰਨਿ ਵਸਾਏ ਬੁਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ
ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ
ਸਬਦਿ ਸੁਭਾਏ ॥ ੨ ॥

ਪਦ ਅਰਥ :—ਗੁਰਮੁਖਿ—ਗੁਰੂ ਦੇ ਸਨਮੁਖ ਰਹਿ ਕੇ। ਅੰਤਰਿ—(ਮਨ ਦੇ)ਅੰਦਰ। ਸਰੀਰਿ—ਸਰੀਰ ਵਿਚ, ਹਿਰਦੇ ਵਿਚ। ਲੀਜੈ ਜਮਾਏ—ਜਮਾਇ ਲੀਜੈ, ਉਗਾ ਲੈਣੀ ਚਾਹੀਦੀ ਹੈ। ਘਰ—ਘਿਰਦਾ। ਭੁੰਚੁ—ਖਾਹ। ਲਾਹਾ—ਲਾਭ। ਪਰ ਥਾਏ—ਪਰ ਲੋਕ ਦਾ। ਮੰਨਿ—ਮਨਿ, ਮਨ ਵਿਚ। ਧਨੁ—ਧੰਨੁ, ਸਲਾਹੁਣ-ਜੋਗ। ਬੁਝੈ—(ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ। ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਨ ਜਾਏ—ਦੂਰ ਨਹੀਂ ਹੁੰਦੀ। ਸੁਭਾਏ—ਸੁਭਾਇ, ਪ੍ਰੇਮ ਨਾਲ। ਸਬਦਿ—ਸ਼ਬਦ ਵਿਚ (ਜੁੜ ਕੇ)। ੨।

ਅਰਥ :—ਹੇ ਭਾਈ ! ਗੁਰੂ ਦੇ ਸਨਮੁਖ ਰਹਿ ਕੇ ਹਰਿ-ਨਾਮ ਦੀ ਖੇਤੀ ਆਪਣੇ ਮਨ ਵਿਚ ਬੀਜਣੀ ਚਾਹੀਦੀ ਹੈ, ਹਰਿ-ਨਾਮ ਬੀਜ ਆਪਣੇ ਹਿਰਦੇ ਵਿਚ ਉਗਾਣਾ ਚਾਹੀਦਾ ਹੈ। ਹੇ ਭਾਈ ! ਤੂੰ ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਚੱਖਿਆ ਕਰ, ਤੇ, ਇਸ ਤਰ੍ਹਾਂ ਪਰ ਲੋਕ ਦਾ ਲਾਭ ਖੱਟ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਪਰ ਲੋਕ ਦਾ ਲਾਭ ਖੱਟ ਲੈਂਦਾ ਹੈ, ਉਸ ਦੀ ਨਾਮ-ਖੇਤੀ ਉਸ ਦਾ ਨਾਮ-ਵਪਾਰ ਸਲਾਹੁਣ-ਜੋਗ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਜੇਹੜਾ ਹਰਿ-ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਗੁਰ-ਸ਼ਬਦ ਦੀ

ਵਿਚਾਰ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤ੍ਰੇਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ। ਹੇ ਨਾਨਕ ! (ਆਖ—ਹੇ ਭਾਈ !) ਤੂੰ ਪ੍ਰੇਮ ਨਾਲ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ-ਬੀਜ ਬੀਜਿਆ ਕਰ। ੨।

ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੇ ਰਾਮ॥
ਗੁਰਮਤੀ ਮਨੁ ਨਿਜ ਘਰਿ ਵਸਿਆ ਸਚੇ ਸਬਦਿ ਬੈਰਾਗੇ ਰਾਮ ॥ ਮੁਖਿ
ਮਸਤਕਿ ਭਾਗੇ ਸਚਿ ਬੈਰਾਗੇ ਸਾਚਿ ਰਤੇ ਵਿਚਾਰੀ ॥ ਨਾਮ ਬਿਨਾ ਸਭੁ
ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੇ ਸਬਦਿ ਲਾਗਿ ਮਤਿ ਉਪਜੈ
ਗੁਰਮੁਖਿ ਨਾਮੁ ਸੁਹਾਗੇ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ
ਮਸਤਕਿ ਭਾਗੇ ॥ ੩ ॥ [ਪੰਨਾ ੫੬੮]

ਪਦ ਅਰਥ :- ਵਾਪਾਰਿ—ਵਪਾਰ ਵਿਚ। ਮਸਤਕਿ—ਮੱਥੇ ਉੱਤੇ। ਨਿਜ ਘਰਿ—ਪ੍ਰਭੂ ਦੀ ਗੁਜ਼ਰੀ ਵਿਚ। ਬੈਰਾਗੋ—ਲਗਨ। ਸਚਿ—ਸਦਾ-ਬਿਰ ਪ੍ਰਭੂ ਵਿਚ। ਵੀਚਾਰੀ—ਵਿਚਾਰਵਾਨ। ਬਉਰਾਨਾ—ਬੌਲਾ, ਕਮਲਾ। ਸਬਦੇ—ਸਬਦ ਦੀ ਰਾਹੀਂ ਹੀ। ਸੁਹਾਗੇ—[ਅਸਲ ਲਫਜ਼ 'ਸੋਹਾਗੇ' ਹੈ, ਇਥੇ 'ਸੁਹਾਗੇ' ਪੜ੍ਹਨਾ ਹੈ। ਅੱਖਰ 'ਸ' ਦੇ ਨਾਲ ਦੋ ਲਗਾਂ—, _]। ਭਉ ਭੰਜਨੁ—ਡਰ ਨਾਸ ਕਰਨ ਵਾਲਾ। ੩।

ਅਰਥ :- ਹੇ ਭਾਈ ! ਹਰਿ-ਨਾਮ ਸਿਮਰਨ ਦੇ ਵਪਾਰ ਵਿਚ ਉਹ ਮਨੁੱਖ ਹੀ ਲੱਗਦੇ ਹਨ ਜਿਨ੍ਹਾਂ ਦੇ ਮੱਥੇ ਉੱਤੇ ਵੱਡੀ ਕਿਸਮਤਿ ਦੀ ਮਣੀ ਚਮਕ ਪੈਂਦੀ ਹੈ। ਗੁਰੂ ਦੀ ਮਤਿ ਦੀ ਬਰਕਤਿ ਨਾਲ ਉਹਨਾਂ ਦਾ ਮਨ ਪ੍ਰਭੂ ਦੀ ਗੁਜ਼ਰੀ ਵਿਚ ਟਿਕ ਜਾਂਦਾ ਹੈ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਹਰਿ-ਨਾਮ ਦੀ ਲਗਨ ਲੱਗ ਜਾਂਦੀ ਹੈ। ਜਿਨ੍ਹਾਂ ਮਨੁੱਖਾਂ ਦੇ ਮੂੰਹ ਉੱਤੇ ਮੱਥੇ ਉੱਤੇ ਭਾਗ ਜਾਗ ਪੈਂਦਾ ਹੈ, ਸਦਾ-ਬਿਰ ਹਰੀ ਵਿਚ ਉਹਨਾਂ ਦੀ ਲਗਨ ਲੱਗ ਜਾਂਦੀ ਹੈ, ਸਦਾ-ਬਿਰ ਪ੍ਰਭੂ (ਦੇ ਪ੍ਰੇਮ-ਰੰਗ) ਵਿਚ ਰੰਗੀਜ ਕੇ ਉਹ ਵਿਚਾਰਵਾਨ ਬਣ ਜਾਂਦੇ ਹਨ।

ਪਰ, ਹੇ ਭਾਈ ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਹਉਮੈ ਵਿਚ) ਬੌਲਾ ਹੋਇਆ ਫਿਰਦਾ ਹੈ (ਇਹ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਦੂਰ ਕੀਤੀ ਜਾ ਸਕਦੀ ਹੈ।

ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਜੁੜ ਕੇ (ਮਨੁੱਖ ਦੇ ਅੰਦਰ

ਉੱਚੀ) ਮਤਿ ਪੈਦਾ ਹੁੰਦੀ ਹੈ, ਗੁਰੂ ਦੀ ਸਰਨ ਪਿਆਂ ਹਰਿ-ਨਾਮ-ਸੁਹਾਗ ਮਿਲ ਜਾਂਦਾ ਹੈ ।
ਹੇ ਨਾਨਕ ! ਜਿਸ ਮਨੁੱਖ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਉਸ ਨੂੰ ਗੁਰ-ਸਬਦ ਦੀ
ਰਾਹੀਂ ਡਰ ਨਾਸ ਕਰਨ ਵਾਲਾ ਪਰਮਾਤਮਾ ਮਿਲ ਪੈਂਦਾ ਹੈ, ਉਹ ਮਨੁੱਖ ਸਦਾ ਹਰਿ-
ਨਾਮ ਨੂੰ ਹਿਰਦੇ ਵਿਚ ਵਸਾਈ ਰੱਖਦਾ ਹੈ ।੩।

ਖੇਤੀ ਵਣਜ ਸਭ ਹੁਕਮੁ ਹੈ ਹੁਕਮੇ ਮੰਨਿ ਵਡਿਆਈ ਰਾਮ॥ ਗੁਰਮਤੀ
ਹੁਕਮੁ ਬੁਝੀਐ ਹੁਕਮੇ ਮੇਲਿ ਮਿਲਾਈ ਰਾਮ ॥ ਹੁਕਮਿ ਮਿਲਾਈ ਸਹਜਿ
ਸਮਾਈ ਗੁਰ ਕਾ ਸਬਦੁ ਅਪਾਰਾ ॥ ਸਚੀ ਵਡਿਆਈ ਗੁਰ ਤੇ ਪਾਈ ਸਚੁ
ਸਵਾਰਣਹਾਰਾ ॥ ਭਉ ਭੰਜਨੁ ਪਾਇਆ ਆਪੁ ਗਵਾਇਆ ਗੁਰਮੁਖਿ ਮੇਲਿ
ਮਿਲਾਈ ॥ ਕਹੁ ਨਾਨਕ ਨਾਮੁ ਨਿਰੰਜਨੁ ਅਗਮੁ ਅਗੋਚਰੁ ਹੁਕਮੇ ਰਹਿਆ
ਸਮਾਈ ॥੪॥੨॥ [ਪੰਨਾ ੫੬੬]

ਪਦ ਅਰਥ :- ਹੁਕਮੇ-ਹੁਕਮਿ ਹੀ, ਹੁਕਮ ਵਿਚ ਹੀ (ਰਹਿ ਕੇ) । ਮੰਨਿ-ਮਨਿ,
ਮਨ ਵਿਚ, (ਹੁਕਮ ਨੂੰ) ਮਨ ਵਿਚ (ਵਸਾ ਕੇ) । ਮੇਲਿ-ਮੇਲ ਵਿਚ, ਪ੍ਰਭੂ-ਚਰਨਾਂ ਵਿਚ ।
ਹੁਕਮਿ-ਹੁਕਮ ਵਿਚ । ਸਹਜਿ-ਆਤਮਕ ਅਭੋਲਤਾ ਵਿਚ । ਸਚੀ-ਸਦਾ ਬਿਰ ਰਹਿਣ
ਵਾਲੀ । ਤੇ-ਤੋਂ । ਸਚੁ-ਸਦਾ ਬਿਰ ਰਹਿਣ ਵਾਲਾ । ਆਪੁ-ਆਪਾ-ਭਾਵ । ਕਹੁ-ਆਖ,
ਉਚਾਰ ।੪।

ਅਰਥ :- ਹੇ ਭਾਈ ! ਜਿਸ ਮਨੁੱਖ ਨੇ ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੇਤੀ
ਬਣਾਇਆ ਹੈ ਆਪਣਾ ਵਣਜ ਬਣਾਇਆ ਹੈ, ਉਹ ਪ੍ਰਭੂ-ਰਜ਼ਾ ਵਿਚ ਰਹਿ ਕੇ ਰਜ਼ਾ ਨੂੰ
ਮਨ ਵਿਚ ਵਸਾ ਕੇ (ਲੋਕ ਪਰਲੋਕ ਵਿਚ) ਵਡਿਆਈ ਹਾਸਲ ਕਰਦਾ ਹੈ । ਹੇ ਭਾਈ !
ਗੁਰੂ ਦੀ ਮਤਿ ਉਤੇ ਤੁਰਿਆਂ ਹੀ ਪਰਮਾਤਮਾ ਦੀ ਰਜ਼ਾ ਨੂੰ ਸਮਝਿਆ ਜਾ ਸਕਦਾ ਹੈ,
ਰਜ਼ਾ ਵਿਚ ਤੁਰਿਆਂ ਹੀ ਪ੍ਰਭੂ-ਚਰਨਾਂ ਵਿਚ ਮਿਲਾਪ ਹੁੰਦਾ ਹੈ ।

ਹੇ ਭਾਈ ! ਜਿਸ ਮਨੁੱਖ ਨੂੰ ਗੁਰੂ ਦਾ ਸਬਦ ਪ੍ਰਭੂ ਦੀ ਰਜ਼ਾ ਵਿਚ ਜੋੜਦਾ ਹੈ ਆਤ-
ਮਕ ਅਭੋਲਤਾ ਵਿਚ ਲੀਨ ਕਰਦਾ ਹੈ ਉਹ ਅਪਾਰ ਪ੍ਰਭੂ ਨੂੰ ਮਿਲ ਪੈਂਦਾ ਹੈ । ਉਹ ਮਨੁੱਖ
ਗੁਰੂ ਦੀ ਰਾਹੀਂ ਸਦਾ ਟਿਕੀ ਰਹਿਣ ਵਾਲੀ ਇੱਜ਼ਤ ਪ੍ਰਾਪਤ ਕਰ ਲੈਂਦਾ ਹੈ, ਗੁਰੂ ਦੀ
ਰਾਹੀਂ ਸਦਾ-ਬਿਰ ਪ੍ਰਭੂ ਨੂੰ ਜੀਵਨ ਸੋਹਣਾ ਬਣਾਣ ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ । ਜੇਹੜਾ
ਮਨੁੱਖ ਗੁਰੂ ਦੀ ਸਰਨ ਪੈ ਕੇ ਆਪਾ-ਭਾਵ ਦੂਰ ਕਰਦਾ ਹੈ ਉਹ ਹਰੇਕ ਡਰ ਨਾਸ ਕਰਨ
ਵਾਲੇ ਪ੍ਰਭੂ ਨੂੰ ਮਿਲ ਪੈਂਦਾ ਹੈ, ਉਹ ਪ੍ਰਭੂ-ਚਰਨਾਂ ਵਿਚ ਲੀਨ ਹੋ ਜਾਂਦਾ ਹੈ ।

ਹੇ ਨਾਨਕ ! ਤੂੰ ਭੀ ਉਸ ਪ੍ਰਭੂ ਦਾ ਨਾਮ ਸਿਮਰ ਜੋ ਮਾਇਆ ਦੇ ਪ੍ਰਭਾਵ ਤੋਂ ਰਹਿਤ
ਹੈ ਜੋ ਅਪਹੁੰਚ ਹੈ (ਇਨਸਾਨੀ ਸਿਆਣਪ ਦੀ ਪਹੁੰਚ ਤੋਂ ਪਰੇ ਹੈ) ਜਿਸ ਤਕ ਗਿਆਨ

ਇੰਦਿਆਂ ਦੀ ਪਹੁੰਚ ਨਹੀਂ ਹੋ ਸਕਦੀ, ਤੇ ਜੋ ਆਪਣੀ ਰਚਾ ਅਨੁਸਾਰ ਹਰ ਥਾਂ ਵਿਆਪਕ ਹੈ। ੪। ੨।

ਵਡਹੰਸ ਮਹਲਾ ੩ ॥ ਮਨ ਮੇਰਿਆ ਤੂ ਸਦਾ ਸਚੁ ਸਮਾਲਿ ਜੀਉ ॥
ਆਪਣੈ ਘਰਿ ਤੂ ਸੁਖਿ ਵਸਹਿ ਪੋਹਿ ਨ ਸਕੈ ਜਮਕਾਲੁ ਜੀਉ ॥ ਕਾਲੁ ਜਾਲੁ
ਜਮੁ ਜੋਹਿ ਨ ਸਾਕੈ ਸਾਚੈ ਸਬਦਿ ਲਿਵ ਲਾਏ ॥ ਸਦਾ ਸਚਿ ਰਤਾ ਮਨੁ
ਨਿਰਮਲੁ ਆਵਣੁ ਜਾਣੁ ਰਹਾਏ ॥ ਦੂਜੇ ਭਾਇ ਭਰਮਿ ਵਿਗੁਤੀ ਮਨਮੁਖਿ
ਮੋਹੀ ਜਮਕਾਲਿ ॥ ਕਹੈ ਨਾਨਕੁ ਸੁਣਿ ਮਨ ਮੇਰੇ ਤੂ ਸਦਾ ਸਚੁ ਸਮਾਲਿ ॥
੧ ॥ [ਪੰਨਾ ਪੜ੍ਹੋ]

ਪਦ ਅਰਥ :- ਮਨ-ਹੇ ਮਨ ! ਸਚੁ-ਸਦਾ-ਬਿਰ ਪ੍ਰਭੂ । ਸਮਾਲਿ-ਹਿਰਦੇ ਵਿਚ
ਵਸਾਈ ਰੱਖ । ਘਰਿ-ਹਿਰਦੇ ਵਿਚ । ਸੁਖਿ-ਆਨੰਦ ਨਾਲ । ਜਮਕਾਲੁ-ਮੌਤ, ਆਤਮਕ
ਮੌਤ । ਜੋਹਿ ਨ ਸਾਕੈ-ਝੱਕ ਨਹੀਂ ਸਕਦਾ । ਲਿਵ-ਲਗਨ । ਸਚਿ-ਸਦਾ-ਬਿਰ ਪ੍ਰਭੂ
ਵਿਚ । ਆਵਣੁ ਜਾਣੁ-ਜਨਮ ਮਰਨ ਦਾ ਗੇੜ । ਰਹਾਏ-ਮੁੱਕ ਜਾਂਦਾ ਹੈ । ਦੂਜੇ ਭਾਇ-
ਮਾਇਆ ਦੇ ਪਿਆਰ ਵਿਚ । ਵਿਗੁਤੀ-ਸੁਆਰ ਹੋ ਰਹੀ ਹੈ । ਮਨਮੁਖਿ-ਆਪਣੇ ਮਨ
ਦੇ ਪਿੱਛੇ ਤੁਰਨ ਵਾਲੀ ਲੁਕਾਈ । ਜਮਕਾਲਿ-ਮੌਤ ਨੇ, ਆਤਮਕ ਮੌਤ ਨੇ । ਮੋਹੀ-ਮੋਹ
ਵਿਚ ਫਸਾ ਰੱਖੀ ਹੈ । ੧।

ਅਰਥ :- ਹੇ ਮੇਰੇ ਮਨ ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਤੂੰ ਸਦਾ
ਆਪਣੇ ਅੰਦਰ ਵਸਾਈ ਰੱਖ, (ਇਸ ਦੀ ਬਰਕਤ ਨਾਲ) ਤੂੰ ਆਪਣੇ ਅੰਤਰ ਆਤਮੇ
ਆਨੰਦ ਨਾਲ ਟਿਕਿਆ ਰਹੇਂਗਾ। ਆਤਮਕ ਮੌਤ ਤੇਰੇ ਉਤੇ ਆਪਣਾ ਜ਼ੋਰ ਨਹੀਂ ਪਾ
ਸਕੇਗੀ ।

ਜੇਹੜਾ ਮਨੁੱਖ ਸਦਾ-ਬਿਰ ਪ੍ਰਭੂ ਵਿਚ, ਗੁਰੂ ਦੇ ਸ਼ਬਦ ਵਿਚ, ਸੁਰਤਿ ਜੋੜੀ ਰੱਖਦਾ
ਹੈ, ਮੌਤ (ਆਤਮਕ ਮੌਤ) ਉਸ ਵਲ ਤੱਕ ਭੀ ਨਹੀਂ ਸਕਦੀ, ਉਸ ਦਾ ਮਨ ਸਦਾ-ਬਿਰ
ਪ੍ਰਭੂ ਦੇ ਰੰਗ ਵਿਚ ਸਦਾ ਰੰਗਿਆ ਰਹਿ ਕੇ ਪਵਿਤ੍ਰ ਹੋ ਜਾਂਦਾ ਹੈ, ਉਸ ਮਨੁੱਖ ਦਾ ਜਨਮ
ਮਰਨ ਦਾ ਗੇੜ ਮੁੱਕ ਜਾਂਦਾ ਹੈ ।

ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਲੁਕਾਈ ਮਾਇਆ ਦੇ ਪਿਆਰ ਵਿਚ
ਮਾਇਆ ਦੀ ਭਟਕਣਾ ਵਿਚ ਸੁਆਰ ਹੋਈ ਰਹਿੰਦੀ ਹੈ, ਆਤਮਕ ਮੌਤ ਨੇ ਉਸ ਨੂੰ
ਆਪਣੇ ਮੋਹ ਵਿਚ ਫਸਾ ਰੱਖਿਆ ਹੋਇਆ ਹੈ । (ਇਸ ਵਾਸਤੇ) ਨਾਨਕ ਆਖਦਾ ਹੈ-ਹੇ
ਮੇਰੇ ਮਨ ! (ਮੇਰੀ ਗੱਲ) ਸੁਣ, ਤੂੰ ਸਦਾ-ਬਿਰ ਪ੍ਰਭੂ ਨੂੰ ਸਦਾ ਆਪਣੇ ਅੰਦਰ ਵਸਾਈ
ਰੱਖ । ੧।

ਮਨ ਮੇਰਿਆ ਅੰਤਰਿ ਤੇਰੈ ਨਿਧਾਨੁ ਹੈ ਬਾਹਰਿ ਵਸਤੁ ਨ ਭਾਲਿ ॥
ਜੇ ਭਾਵੈ ਸੇ ਭੁੰਚਿ ਤੂ ਗੁਰਮੁਖਿ ਨਦਰਿ ਨਿਹਾਲਿ ॥ ਗੁਰਮੁਖਿ ਨਦਰਿ

ਨਿਹਾਲਿ ਮਨ ਮੇਰੇ ਅੰਤਰਿ ਹਰਿਨਾਮੁ ਸਖਾਈ ॥ ਮਨਮੁਖ ਅੰਪੁਲੇ ਗਿਆਨ
ਵਿਹੁਣੇ ਦੂਜੈ ਭਾਇ ਖੁਆਈ ॥ ਬਿਨੁ ਨਾਵੈ ਕੋ ਛੁਟੈ ਨਾਹੀ ਸਭ ਬਾਧੀ
ਜਮਕਾਲਿ ॥ ਨਾਨਕ ਅੰਤਰਿ ਤੇਰੇ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥
੨॥ [ਪ੬੯]

ਪਦ ਅਰਥ :- ਅੰਤਰਿ—ਅੰਦਰ । ਨਿਧਾਨੁ—ਖਜ਼ਾਨਾ । ਭਾਲਿ—ਫੁੱਫ । ਜੋ ਭਾਵੈ—
ਜੋ (ਪ੍ਰਭੂ ਨੂੰ) ਚੰਗਾ ਲੱਗਦਾ ਹੈ, ਜੋ ਪ੍ਰਭੂ ਦੀ ਰਜ਼ਾ ਹੈ । ਸੋ ਭੁੰਚਿ—ਉਸ ਨੂੰ ਖਾਹ, ਉਸ
ਨੂੰ ਆਪਣੀ ਖੁਰਾਕ ਬਣਾ । ਨਿਹਾਲਿ—ਵੇਖ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ
ਵਾਲੇ। ਗੁਰਮੁਖਿ ਨਦਰਿ ਨਿਹਾਲਿ—ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ
ਨਾਲ ਵੇਖ । ਸਖਾਈ—ਮਿੱਤਰ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਅੰਪੁਲੇ
—ਅੰਨ੍ਹੇ । ਦੂਜੈ ਭਾਇ—ਮਾਇਆ ਦੇ ਮੋਹ ਵਿਚ । ਖੁਆਈ—ਖੁਆਰੀ । ਜਮਕਾਲਿ—ਮੌਤ
ਨੇ, ਆਤਮਕ ਮੌਤ ਨੇ । ੨ ।

ਅਰਥ :- ਹੇ ਮੇਰੇ ਮਨ ! (ਸਾਰੇ ਸੁਖਾਂ ਦਾ) ਖਜ਼ਾਨਾ (ਪਰਮਾਤਮਾ) ਤੇਰੇ ਅੰਦਰ
ਬੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਫੁੱਫਦਾ
ਫਿਰ । ਹੇ ਮਨ ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੁਰਾਕ ਬਣਾ, ਤੇ, ਗੁਰੂ ਦੇ ਸਨਮੁਖ
ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ । ਹੇ ਮੇਰੇ ਮਨ ! ਗੁਰਮੁਖਾਂ ਵਾਲੀ ਨਜ਼ਰ
ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ
ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ
ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖੁਆਰੀ ਹੀ ਹੁੰਦੀ ਹੈ ।

ਹੇ ਨਾਨਕ ! (ਆਖ—) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ)
ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ)
ਖਲਾਸੀ ਹਾਸਲ ਨਹੀਂ ਕਰ ਸਕਦਾ । (ਹੇ ਮਨ !) ਤੇਰੇ ਅੰਦਰ ਹੀ ਨਾਮ-ਖਜ਼ਾਨਾ
ਮੌਜੂਦ ਹੈ, ਤੂੰ ਇਸ ਖਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਫੁੱਫਦਾ ਫਿਰ । ੨ ।

ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਰਾ ॥
ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ
ਅਪਾਰਾ ਹਰਿਨਾਮੁ ਪਿਆਰਾ ਨਾਮੇ ਨਉਨਿਧਿ ਪਾਈ ॥ ਮਨਮੁਖ ਮਾਇਆ
ਮੋਹਿ ਵਿਆਪੇ ਦਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ
ਸਬਦੀ ਸਾਮਣੈ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ

ਸਤਿਗੁਰਿ ਬੁਝ ਬੁਝਾਈ ॥ ੩ ॥ [ਪੰਨਾ ੫੬੬]

ਪਦ ਅਰਥ :—ਪਾਇ ਕੈ—ਪ੍ਰਾਪਤ ਕਰ ਕੇ, ਪਾਇ ਕਰਿ । ਇਕਿ—ਲਫੜ 'ਇਕ' ਤੋਂ ਬਹੁ ਵਚਨ] । ਸਚਿ—ਸਦਾ ਥਿਰ ਪ੍ਰਭੂ ਦੇ ਨਾਮ ਵਿਚ । ਸੇਵਨਿ—ਸੇਵਦੇ ਹਨ । ਸਬਦੁ ਅਪਾਰਾ—ਬੇਅੰਤ ਹਰੀ ਦੀ ਸਿਫਤਿ ਸਾਲਾਹ ਦਾ ਸ਼ਬਦ । ਨਾਮੇ—ਨਾਮਿ ਹੀ, ਨਾਮ ਵਿਚ ਹੀ । ਨਉ ਨਿਧਿ—ਨੌਂ ਖਜ਼ਾਨੇ । ਮੋਹਿ—ਮੋਹ ਵਿਚ । ਵਿਆਪੇ—ਫਸੇ ਹੋਏ । ਦੁਖਿ—ਦੁੱਖ ਵਿਚ । ਸੰਤਾਪੇ—ਵਿਆਕੁਲ । ਦੂਜੈ—ਮਾਇਆ (ਦੇ ਮੋਹ) ਵਿਚ । ਪਤਿ—ਇੱਜ਼ਤ । ਸਤਿਗੁਰਿ—ਗੁਰੂ ਨੇ । ਬੁਝ ਬੁਝਾਈ—ਸਮਝ ਬਖਸ਼ੀ । ੩ ।

ਅਰਥ :—ਹੇ ਮੇਰੇ ਮਨ ! ਕਈ (ਵਡ-ਭਾਗੀ ਐਸੇ) ਹਨ ਜੇਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਥਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫਤਿ ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ । ਉਹ ਮਨੁੱਖ ਬੇਅੰਤ ਹਰੀ ਦੀ ਸਿਫਤਿ ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆਂ ਦੇ) ਨੌਂ ਹੀ ਖਜ਼ਾਨੇ ਲੱਭ ਲਏ ਹੁੰਦੇ ਹਨ ।

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ ।

ਹੇ ਨਾਨਕ ! ਜਿੰਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਥਿਰ ਹਰੀ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ । ੩ ।

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੇ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕਿ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥ ੪ ॥ ੩ ॥ [ਪੰਨਾ ੫੬੬]

ਪਦ ਅਰਥ :-ਜੋ ਜਨ-ਉਹ ਬੰਦੇ । ਮਾਰਹਿ-ਮਾਰ ਲੈਂਦੇ ਹਨ, ਵੱਸ ਕਰ ਲੈਂਦੇ ਹਨ । ਬੈਰਾਗੀ-ਨਿਰਮੋਹ । ਸਚਿ-ਸਦਾ-ਬਿਰ ਪ੍ਰਭੂ ਵਿਚ । ਲਿਵ-ਲਗਨ । ਆਪਣਾ ਆਪੁ-ਆਪਣੇ ਆਤਮਕ ਜੀਵਨ ਨੂੰ । ਮਤਿ-ਅਕਲ । ਨਿਹਚਲ-ਅਡੋਲ । ਗੁੜੀ-(ਪ੍ਰੇਮ-ਰੰਗ ਵਿਚ) ਗੁੜੀ (ਰੰਗੀ ਹੋਈ) । ਗੁਰਮੁਖਿ-ਗੁਰੂ ਦੇ ਸਨਮੁਖ ਰਹਿ ਕੇ । ਸੰਨਿਜੈ-ਆਤਮਕ ਅਡੋਲਤਾ ਵਿਚ । ਇਕਿ-[ਲਫੜ 'ਇਕ' ਤੋਂ ਬਹੁ ਵਚਨ] । ਕਾਮਣਿ-ਇਸਤ੍ਰੀ । ਹਿਤਕਾਰੀ-ਹਿਤ ਕਰਨ ਵਾਲੇ । ਮੋਹਿ-ਮੋਹ ਵਿਚ । ਪਿਆਰੀ ਪਿਆਰ ਕਰਨ ਵਾਲੇ । ੪ ।

ਅਰਥ :-ਹੇ ਮੇਰੇ ਮਨ ! ਉਹ ਮਨੁੱਖ ਬੜੇ ਭਾਗਾਂ ਵਾਲੇ ਹੁੰਦੇ ਹਨ ਜੇਹੜੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਜੇਹੜੇ ਆਪਣੇ ਮਨ ਨੂੰ ਵੱਸ ਵਿਚ ਰੱਖਦੇ ਹਨ, ਉਹ ਮਨੁੱਖ (ਦੁਨੀਆ ਦੀ ਕਿਰਤ-ਕਾਰ ਕਰਦੇ ਹੋਏ ਭੀ ਮਾਇਆ ਵਲੋਂ) ਨਿਰਮੋਹ ਰਹਿੰਦੇ ਹਨ, ਉਹ ਮਨੁੱਖ ਦੁਨੀਆ ਵਲੋਂ ਵਿਰਕਤ ਰਹਿੰਦੇ ਹਨ, ਸਦਾ-ਬਿਰ ਪ੍ਰਭੂ ਵਿਚ ਉਹਨਾਂ ਦੀ ਸੁਰਤਿ ਜੁੜੀ ਰਹਿੰਦੀ ਹੈ, ਆਪਣੇ ਆਤਮਕ ਜੀਵਨ ਨੂੰ ਉਹ (ਸਦਾ) ਪੜਤਾਲਦੇ ਰਹਿੰਦੇ ਹਨ, ਗੁਰੂ ਦੀ ਸਰਨ ਪੈ ਕੇ ਉਹਨਾਂ ਦੀ ਮਤਿ (ਮਾਇਆ ਵਲੋਂ) ਅਡੋਲ ਰਹਿੰਦੀ ਹੈ, ਪ੍ਰੇਮ-ਰੰਗ ਵਿਚ ਗੁੜੀ ਰੰਗੀ ਰਹਿੰਦੀ ਹੈ, ਆਤਮਕ ਅਡੋਲਤਾ ਵਿਚ ਟਿਕ ਕੇ ਉਹ ਪਰਮਾਤਮਾ ਦਾ ਨਾਮ ਸਿਮਰਦੇ ਰਹਿੰਦੇ ਹਨ ।

(ਪਰ, ਹੇ ਮਨ !) ਕਈ ਐਸੇ ਬਦ-ਨਸੀਬ ਹੁੰਦੇ ਹਨ ਜੋ (ਕਾਮ-ਵੱਸ ਹੋ ਕੇ) ਇਸਤ੍ਰੀ ਨਾਲ (ਹੀ) ਹਿਭ ਕਰਦੇ ਹਨ, ਜੋ ਮਾਇਆ ਦੇ ਮੋਹ ਵਿਚ ਹੀ ਮਗਨ ਰਹਿੰਦੇ ਹਨ ਜੋ ਆਪਣੇ ਮਨ ਦੇ ਪਿੱਛੇ ਤੁਰਦੇ ਹੋਏ (ਗੜਵਲਤ ਦੀ ਨੀਂਦ ਵਿਚ) ਸੁੱਤੇ ਰਹਿੰਦੇ ਹਨ ।

ਹੇ ਨਾਨਕ ! (ਆਖ-) ਉਹ ਮਨੁੱਖ ਵਡੇ ਭਾਗਾਂ ਵਾਲੇ ਹੁੰਦੇ ਹਨ ਜੋ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਰਹਿੰਦੇ ਹਨ । ੪ । ੩ ।

ਵਡਹੰਸੁ ਮਹਲਾ ੩ ॥ ਰਤਨ ਪਦਾਰਥ ਵਣਜੀਅਹਿ ਸਤਿਗੁਰਿ ਦੀਆ ਬੁਝਾਈ ਰਾਮ ॥ ਲਾਹਾ ਲਾਭੁ ਹਰਿ ਭਗਤਿ ਹੈ ਗੁਣ ਮਹਿ ਗੁਣੀ ਸਮਾਈ ਰਾਮ ॥ ਗੁਣ ਮਹਿ ਗੁਣੀ ਸਮਾਏ ਜਿਸੁ ਆਪਿ ਬੁਝਾਏ ਲਾਹਾ ਭਗਤਿ ਸੈਸਾਰੇ ॥ ਬਿਨੁ ਭਗਤੀ ਸੁਖੁ ਨ ਹੋਈ ਦੂਜੇ ਪਤਿ ਖੋਈ ਗੁਰਮਤਿ ਨਾਮੁ ਅਧਾਰੇ ॥ ਵਖਰੁ ਨਾਮੁ ਸਦਾ ਲਾਭੁ ਹੈ ਜਿਸ ਨੋ ਏਤੁ ਵਾਪਾਰਿ ਲਾਏ ॥

ਰਤਨ ਪਦਾਰਥ ਵਣਜੀਅਹਿ ਜਾਂ ਸਤਿਗੁਰੁ ਦੇਇ ਬੁਝਾਏ ॥ ੧ ॥
[ਪੰਨਾ ਪ੬੬]

ਪਦ ਅਰਥ :-ਰਤਨ ਪਦਾਰਥ-ਕੀਮਤੀ ਰਤਨ । ਵਣਜੀਅਹਿ-ਵਣਜੇ ਜਾਂਦੇ

ਹਨ, ਖਰੀਦੇ ਜਾਂਦੇ ਹਨ । ਸਤਿਗੁਰਿ-ਗੁਰੂ ਨੇ । ਗੁਣ ਮਹਿ-(ਪਰਮਾਤਮਾ ਦੀ) ਸਿਫਤਿ ਸਾਲਾਹ ਵਿਚ (ਜੁੜ ਕੇ) । ਗੁਣੀ-ਗੁਣਾਂ ਦੇ ਮਾਲਕ ਪ੍ਰਭੂ ਵਿਚ । ਸਮਾਈ-ਲੀਨਤਾ । ਸਮਾਏ-ਲੀਨ ਹੋ ਜਾਂਦਾ ਹੈ । ਸੈਸਾਰੇ-ਜਗਤ ਵਿਚ (ਆ ਕੇ) ਦੂਜੈ-ਮਾਇਆ ਵਿਚ । ਅਧਾਰੇ-ਆਸਰਾ । ਏਤੁ-ਇਸ ਵਿਚ । ਵਾਪਾਰਿ-ਵਪਾਰ ਵਿਚ । ਏਤੁ ਵਾਪਾਰਿ-ਇਸ ਵਪਾਰ ਵਿਚ । ੧ ।

ਅਰਥ :-ਹੋ ਭਾਈ ! ਜਿਸ ਮਨੁੱਖ ਨੂੰ ਗੁਰੂ ਨੇ (ਆਤਮਕ ਜੀਵਨ ਦੀ) ਸੂਝ ਬਖਸ਼ ਦਿੱਤੀ (ਉਸ ਦੇ ਹਿਰਦੇ-ਸ਼ਹਰ ਵਿਚ ਸਦਾ ਪਰਮਾਤਮਾ ਦੀ ਸਿਫਤਿ ਸਾਲਾਹ ਦੇ) ਕੀਮਤੀ ਰਤਨਾਂ ਦਾ ਵਪਾਰ ਹੁੰਦਾ ਰਹਿੰਦਾ ਹੈ, ਉਸ ਨੂੰ ਪਰਮਾਤਮਾ ਦੀ ਭਗਤੀ ਦੀ ਖੱਟੀ ਪ੍ਰਾਪਤ ਹੁੰਦੀ ਰਹਿੰਦੀ ਹੈ, ਪਰਮਾਤਮਾ ਦੀ ਸਿਫਤਿ ਸਾਲਾਹ ਵਿਚ ਜੁੜ ਕੇ ਉਸ ਦੀ ਲੀਨਤਾ ਗੁਣਾਂ ਦੇ ਮਾਲਕ-ਪ੍ਰਭੂ ਵਿਚ ਹੋ ਜਾਂਦੀ ਹੈ ।

ਹੋ ਭਾਈ ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਤਮਕ ਜੀਵਨ ਦੀ) ਸੂਝ ਦੇਂਦਾ ਹੈ ਉਹ ਮਨੁੱਖ ਪ੍ਰਭੂ ਦੀ ਸਿਫਤਿ ਸਾਲਾਹ ਵਿਚ ਟਿਕ ਕੇ ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਹੋ ਜਾਂਦਾ ਹੈ, ਉਹ ਜਗਤ ਵਿਚ (ਜਨਮ ਲੈ ਕੇ) ਪ੍ਰਭੂ ਦੀ ਭਗਤੀ ਦਾ ਲਾਭ ਖੱਟਦਾ ਹੈ । ਗੁਰੂ ਦੀ ਮਤਿ ਉਤੇ ਤੁਰ ਕੇ ਉਹ ਹਰਿ-ਨਾਮ ਨੂੰ (ਆਪਣੀ ਜ਼ਿੰਦਗੀ ਦਾ) ਆਸਰਾ ਬਣਾਈ ਰੱਖਦਾ ਹੈ (ਉਸ ਨੂੰ ਨਿਸ਼ਚਾ ਰਹਿੰਦਾ ਹੈ ਕਿ) ਭਗਤੀ ਤੋਂ ਬਿਨਾ ਆਤਮਕ ਆਨੰਦ ਨਹੀਂ ਮਿਲ ਸਕਦਾ, ਮਾਇਆ ਦੇ ਮੋਹ ਵਿਚ ਫਸਣ ਵਾਲੇ ਨੇ (ਲੋਕ ਪਰਲੋਕ ਵਿਚ ਆਪਣੀ) ਇੱਜ਼ਤ ਗਵਾ ਲਈ ।

ਹੋ ਭਾਈ ! ਜਿਸ ਮਨੁੱਖ ਨੂੰ ਪਰਮਾਤਮਾ ਇਸ (ਨਾਮ-) ਵਪਾਰ ਵਿਚ ਲਾ ਦੇਂਦਾ ਹੈ ਉਹ ਸਦਾ ਨਾਮ-ਵੱਖਰ ਵਿਹਾੜਦਾ ਹੈ, ਨਾਮ ਦਾ ਹੀ ਲਾਭ ਖੱਟਦਾ ਹੈ । ਭਾਈ ! ਜਦੋਂ ਗੁਰੂ (ਆਤਮਕ ਜੀਵਨ ਦੀ) ਸਮਝ ਬਖਸ਼ਦਾ ਹੈ ਤਾਂ (ਮਨੁੱਖ ਦੇ ਹਿਰਦੇ-ਸ਼ਹਿਰ ਵਿਚ) ਪ੍ਰਭੂ ਦੀ ਸਿਫਤਿ ਸਾਲਾਹ ਦੇ ਕੀਮਤੀ ਰਤਨਾਂ ਦਾ ਵਪਾਰ ਹੋਣ ਲੱਗ ਪੈਂਦਾ ਹੈ । ੧ ।

ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ਰਾਮ ॥ ਕੂੜੁ ਬੋਲਿ ਬਿਖੁ ਖਾਵਣੀ ਬਹੁ ਵਧਹਿ ਵਿਕਾਰਾ ਰਾਮ ॥ ਬਹੁ ਵਧਹਿ ਵਿਕਾਰਾ ਸਹਸਾ ਇਹੁ ਸੰਸਾਰਾ ਬਿਨੁ ਨਾਵੈ ਪਤਿ ਖੋਈ ॥ ਪੜਿ ਪੜਿ ਪੰਡਿਤ ਵਾਦੁ ਵਖਾਣਹਿ ਬਿਨੁ ਬੁਝੈ ਸੁਖੁ ਨ ਹੋਈ ॥ ਆਵਣ ਜਾਣਾ ਕਦੇ ਨ ਚੁਕੈ ਮਾਇਆ ਮੋਹੁ ਪਿਆਰਾ ॥ ਮਾਇਆ ਮੋਹੁ ਸਭੁ ਦੁਖੁ ਹੈ ਖੋਟਾ ਇਹੁ ਵਾਪਾਰਾ ॥ ੨ ॥
[ਪੰਨਾ ੫੭੦]

ਪਦ ਅਰਥ:-ਸਭੁ ਦੁਖੁ-ਨਿਰਾ ਦੁੱਖ । ਖੋਟਾ-(ਆਤਮਕ ਜੀਵਨ ਵਿਚ) ਘਾਟਾ ਪਾਣ ਵਾਲਾ । ਬੋਲਿ-ਬੋਲ ਕੇ । ਬਿਖੁ-(ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ

ਦੇ ਮੋਹ ਦੀ) ਜ਼ਹਿਰ । ਵਧਹਿ—ਵਧਦੇ ਹਨ । ਸਹਸਾ—ਸਹਮ । ਪਤਿ—ਇੱਜ਼ਤ । ਵਾਦੁ—
ਬਗੜਾ, ਬਹਿਸ । ਵਖਾਣਹਿ—ਉਚਾਰਦੇ ਹਨ । ਨ ਚੁਕੈ—ਨਹੀਂ ਮੁੱਕਦਾ । ੨ ।

ਅਰਥ :-ਹੇ ਭਾਈ ਮਾਇਆ ਦਾ ਮੋਹ ਨਿਰਾ ਦੁੱਖ ਹੀ (ਪੈਦਾ ਕਰਦਾ) ਹੈ (ਨਿਰੀ
ਮਾਇਆ ਦੀ ਖ਼ਾਤਰ ਦੋੜ-ਭਜ) ਆਤਮਕ ਜੀਵਨ ਵਿਚ ਘਾਟਾ ਪਾਣ ਵਾਲਾ ਵਪਾਰ
ਹੈ, (ਇਸ ਤਰ੍ਹਾਂ) ਝੂਠ ਬੋਲ ਬੋਲ ਕੇ (ਆਤਮਕ ਮੌਤ ਲਿਆਉਣ ਵਾਲੀ ਮੋਹ ਦੀ) ਜ਼ਹਿਰ
ਖਾਧੀ ਜਾਂਦੀ ਹੈ, (ਜਿਸ ਕਰਕੇ ਮਨੁੱਖ ਦੇ ਅੰਦਰ) ਅਨੇਕਾਂ ਵਿਕਾਰ ਵਧਦੇ ਜਾਂਦੇ ਹਨ ।
ਅਨੇਕਾਂ ਵਿਕਾਰ ਵਧਦੇ ਜਾਂਦੇ ਹਨ, ਇਹ ਜਗਤ ਭੀ (ਨਿਰਾ) ਸ਼ਹਿਮ (ਦਾ ਘਰ ਹੀ ਪ੍ਰਤੀਤ
ਹੁੰਦਾ) ਹੈ, ਪਰਮਾਤਮਾ ਦੇ ਨਾਮ ਤੋਂ ਖੁੰਝ ਕੇ ਮਨੁੱਖ (ਲੋਕ ਪਰਲੋਕ ਵਿਚ) ਇੱਜ਼ਤ ਗਵਾ
ਲੈਂਦਾ ਹੈ ।

ਜਿਸ ਮਨੁੱਖ ਨੂੰ ਸਦਾ ਮਾਇਆ ਦਾ ਮੋਹ ਪਿਆਰਾ ਲੱਗਦਾ ਹੈ ਉਸ ਦਾ ਜਨਮ
ਮਰਨ ਦਾ ਗੇੜ ਕਦੇ ਨਹੀਂ ਮੁੱਕਦਾ । ਹੇ ਭਾਈ ! ਮਾਇਆ ਦਾ ਮੋਹ ਨਿਰਾ ਦੁੱਖ ਹੀ
(ਪੈਦਾ ਕਰਦਾ) ਹੈ, (ਨਿਰੀ ਮਾਇਆ ਦੀ ਖ਼ਾਤਰ ਦੋੜ-ਭਜ) ਆਤਮਕ ਜੀਵਨ ਵਿਚ
ਘਾਟਾ ਪਾਣ ਵਾਲਾ ਵਪਾਰ ਹੈ । ੨ ।

ਖੋਟੇ ਖਰੇ ਸਭਿ ਪਰਖੀਅਨਿ ਤਿਤੁ ਸਚੇ ਕੈ ਦਰਬਾਰਾ ਰਾਮ ॥ ਖੋਟੇ
ਦਰਗਾਹ ਸੁਟੀਅਨਿ ਉਭੇ ਕਰਨਿ ਪੁਕਾਰਾ ਰਾਮ ॥ ਉਭੇ ਕਰਨਿ ਪੁਕਾਰਾ
ਮੁਗਧ ਗਵਾਰਾ ਮਨਮੁਖਿ ਜਨਮੁ ਗਵਾਇਆ ॥ ਬਿਖਿਆ ਮਾਇਆ ਜਿਨਿ
ਜਗਤੁ ਭੁਲਾਇਆ ਸਾਚਾ ਨਾਮੁ ਨ ਭਾਇਆ ॥ ਮਨਮੁਖ ਸੰਤਾ ਨਾਲਿ ਵੈਰੁ
ਕਰਿ ਦੁਖੁ ਖਟੇ ਸੰਸਾਰਾ ॥ ਖੋਟੇ ਖਰੇ ਪਰਖੀਅਨਿ ਤਿਤੁ ਸਚੈ ਦਰਵਾਰਾ
ਰਾਮ ॥ ੩ ॥ [ਪੰਨਾ ੫੭੦]

ਪਦ ਅਰਥ :-ਸਭਿ—ਸਾਰੇ । ਪਰਖੀਅਨਿ—ਪਰਖੇ ਜਾਂਦੇ ਹਨ । ਤਿਤੁ—ਉਸ
ਵਿਚ । ਤਿਤੁ ਦਰਬਾਰਾ—ਤਿਤੁ ਦਰਬਾਰਿ, ਉਸ ਦਰਬਾਰ ਵਿਚ । ਸੁਟੀਅਨਿ—ਪਰੇ ਸੁੱਟੇ
ਜਾਂਦੇ ਹਨ, ਰੱਦ ਕੀਤੇ ਜਾਂਦੇ ਹਨ । ਉਭੇ—ਖਲੋਤੇ । ਕਰਨਿ—ਕਰਦੇ ਹਨ । ਮੁਗਧ—
ਮੂਰਖ । ਮਨਮੁਖਿ—ਆਪਣੇ ਮਨ ਦੇ ਪਿਛੇ ਤੁਰ ਕੇ । ਬਿਖਿਆ—ਜ਼ਹਿਰ । ਜਿਨਿ—ਜਿਸ
(ਮਾਇਆ) ਨੇ । ਭੁਲਾਇਆ—ਕੁਰਾਹੇ ਪਾ ਦਿੱਤਾ । ਸਾਚਾ—ਸਦਾ ਕਾਇਮ ਰਹਿਣ
ਵਾਲਾ । ਭਾਇਆ—ਪਸੰਦ ਆਇਆ । ਕਰਿ—ਕਰ ਕੇ । ਤਿਤੁ ਸਚੈ ਦਰਵਾਰਾ—ਉਸ
ਸਦਾ ਕਾਇਮ ਵਾਲੇ ਦਰਬਾਰ ਵਿਚ । ੩ ।

ਅਰਥ :-ਹੇ ਭਾਈ ! ਭੈੜੇ ਅਤੇ ਚੰਗੇ ਸਾਰੇ (ਜੀਵ) ਉਸ ਸਦਾ ਕਾਇਮ ਰਹਿਣ
ਵਾਲੇ ਪਰਮਾਤਮਾ ਦੇ ਦਰਬਾਰ ਵਿਚ ਪਰਖੇ ਜਾਂਦੇ ਹਨ । ਭੈੜੇ ਬੰਦੇ ਤਾਂ ਦਰਗਾਹ ਵਿਚ
ਰੱਦੇ ਜਾਂਦੇ ਹਨ, ਉਹ ਉਥੇ ਖਲੋ ਕੇ ਪੁਕਾਰ ਕਰਦੇ ਹਨ । ਜਿਨ੍ਹਾਂ ਮਨੁੱਖਾਂ ਨੇ ਆਪਣੇ ਮਨ

ਦੇ ਪਿੱਛੇ ਤੁਰ ਕੇ ਆਪਣਾ ਮਨੁੱਖਾ ਜਨਮ ਗਵਾ ਲਿਆ, ਉਹ ਮੂਰਖ ਗਵਾਰ (ਪ੍ਰਭੂ ਦੀ ਦਰਗਾਹ ਵਿਚ ਰੱਦੇ ਜਾਣ ਤੇ) ਖਲੋਤੇ ਪੁਕਾਰ ਕਰਦੇ ਹਨ (ਹਾੜੇ-ਤਰਲੇ ਕਰਦੇ ਹਨ) । (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ) (ਜਿਸ ਚਹਿਰ-ਮਾਇਆ ਨੇ ਜਗਤ ਨੂੰ ਕੁਰਾਕੇ ਪਾ ਰੱਖਿਆ ਹੈ (ਉਸ ਵਿਚ ਫਸ ਕੇ ਉਹਨਾਂ ਨੂੰ) ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਚੰਗਾ ਨਹੀਂ ਸੀ ਲੱਗਾ । (ਸੰਤ ਜਨ ਅਜੇਹੇ ਮਨੁੱਖਾਂ ਨੂੰ ਉਪਦੇਸ਼ ਤਾਂ ਕਰਦੇ ਹਨ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਜਗਤ ਸੰਤ ਜਨਾਂ ਨਾਲ ਹੀ ਵੈਰ ਕਰ ਕੇ ਦੁੱਖ ਵਿਹਾੜਦਾ ਰਹਿੰਦਾ ਹੈ ।

ਹੇ ਭਾਈ ! ਭੈੜੇ ਅਤੇ ਚੰਗੇ (ਸਾਰੇ ਜੀਵ) ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ ਪਰਖੇ ਜਾਂਦੇ ਹਨ ।੩।

ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੁ ਨ ਜਾਈ ਰਾਮ ॥ ਜਿਤੁ ਭਾਵੇ ਤਿਤੁ ਲਾਇਸੀ ਜਿਉ ਤਿਸ ਦੀ ਵਡਿਆਈ ਰਾਮ ॥ ਜਿਉ ਤਿਸ ਦੀ ਵਡਿਆਈ ਆਪਿ ਕਰਾਈ ਵਰੀਆਮੁ ਨ ਫੁਸੀ ਕੋਈ ॥ ਜਗਜੀਵਨੁ ਦਾਤਾ ਕਰਮਿ ਬਿਧਾਤਾ ਆਪੇ ਬਖਸੇ ਸੋਈ ॥ ਗੁਰ ਪਰਸਾਦੀ ਆਪੁ ਗਵਾਈਐ ਨਾਨਕ ਨਾਮਿ ਪਤਿ ਪਾਈ ॥ ਆਪਿ ਕਰੇ ਕਿਸੁ ਆਖੀਐ ਹੋਰੁ ਕਰਣਾ ਕਿਛੁ ਨ ਜਾਈ ॥੪॥੪॥ [ਪੰਨਾ ੫੭੦]

ਪਦ ਅਰਥ :- ਹੋਰੁ—(ਉਸ ਦੀ ਰਜ਼ਾ ਦੇ ਉਲਟ ਕੋਈ) ਹੋਰ (ਕੰਮ) । ਜਿਤੁ—ਜਿਸ (ਕੰਮ) ਵਿਚ । ਤਿਤੁ—ਉਸ (ਕੰਮ) ਵਿਚ । ਤਿਸ ਦੀ—[ਲਫਜ਼ 'ਤਿਸੁ' ਦਾ 'ਸੰਬੰਧਕ' ਦੀ' ਦੇ ਕਾਰਨ ਉੱਡ ਗਿਆ ਹੈ] । ਵਰੀਆਮੁ—ਸੂਰਮਾ । ਫੁਸੀ—ਕਮਜ਼ੋਰ । ਕਰਮਿ—(ਜੀਵ ਦੇ ਕੀਤੇ) ਕਰਮ ਅਨੁਸਾਰ । ਬਿਧਾਤਾ—ਪੈਦਾ ਕਰਨ ਵਾਲਾ । ਪਰਸਾਦੀ—ਪਰਸਾਦਿ, ਕਿਰਪਾ ਨਾਲ । ਆਪੁ—ਆਪਾ-ਭਾਵ [ਲਫਜ਼ 'ਆਪਿ' ਅਤੇ 'ਆਪੁ' ਦਾ ਫਰਕ ਚੇਤੇ ਰੱਖੋ] । ਨਾਮਿ—ਨਾਮ ਵਿਚ (ਜੁੜ ਕੇ) । ਪਤਿ—ਇੱਜ਼ਤ ।੪।

ਅਰਥ :- (ਹੇ ਭਾਈ ! ਜੀਵਾਂ ਨੂੰ 'ਖੋਟੇ ਖਰੇ' ਪਰਮਾਤਮਾ) ਆਪ ਹੀ ਬਣਾਂਦਾ ਹੈ । (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲ੍ਹਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ । (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ । ਜਿਸ ਕੰਮ ਵਿਚ (ਜੀਵਾਂ ਨੂੰ ਲਾਣ ਦੀ ਪ੍ਰਭੂ ਦੀ) ਮਰਜ਼ੀ ਹੁੰਦੀ ਹੈ ਉਸ ਕੰਮ ਵਿਚ ਲਾ ਵੇਂਦਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ (ਤਿਵੇਂ ਕਰਾਂਦਾ ਹੈ) । ਜਿਵੇਂ ਉਸ ਪ੍ਰਭੂ ਦੀ ਰਜ਼ਾ ਹੁੰਦੀ ਹੈ ਤਿਵੇਂ ਹੀ (ਜੀਵਾਂ ਪਾਸੋਂ ਕੰਮ) ਕਰਾਂਦਾ ਹੈ (ਆਪਣੇ ਆਪ ਵਿਚ) ਨਾਂਹ ਕੋਈ ਜੀਵ ਸੂਰਮਾ ਹੈ ਨਾਂਹ ਕੋਈ ਕਮਜ਼ੋਰ ਹੈ । ਜਗਤ ਦਾ ਸਹਾਰਾ ਦਾਤਾਰ ਜੋ ਜੀਵਾਂ ਦੇ ਕੀਤੇ

ਕਰਮ ਅਨੁਸਾਰ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ ਉਹ ਆਪ ਹੀ ਬਖਸ਼ਿਸ਼ ਕਰਦਾ ਹੈ (ਤੇ ਜੀਵਾਂ ਨੂੰ ਸਹੀ ਜੀਵਨ-ਰਾਹ ਦੱਸਦਾ ਹੈ) ।

ਹੇ ਨਾਨਕ ! (ਆਖ-ਹੇ ਭਾਈ !) ਗੁਰੂ ਦੀ ਕਿਰਪਾ ਨਾਲ ਹੀ ਆਪਾ-ਭਾਵ ਦੂਰ ਕੀਤਾ ਜਾ ਸਕਦਾ ਹੈ (ਜਿਸ ਨੇ ਆਪਾ-ਭਾਵ ਦੂਰ ਕਰ ਲਿਆ, ਉਸ ਨੇ) ਪਰਮਾਤਮਾ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਵਿਚ) ਇੱਜ਼ਤ ਪ੍ਰਾਪਤ ਕਰ ਲਈ । (ਹੇ ਭਾਈ ! ਜੀਵਾਂ ਨੂੰ ਖੋਟੇ ਖਰੇ ਪਰਮਾਤਮਾ) ਆਪ ਹੀ ਬਣਾਂਦਾ ਹੈ (ਕਿਸੇ ਜੀਵ ਦੇ ਖੋਟੇ ਜਾਂ ਖਰੇ ਹੋਣ ਦਾ ਗਿਲ੍ਹਾ) ਕਿਸੇ ਪਾਸ ਨਹੀਂ ਕੀਤਾ ਜਾ ਸਕਦਾ । (ਪ੍ਰਭੂ ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ । ॥੪॥

ਵਡਹੰਸੁ ਮਹਲਾ ੩॥ ਸਚਾ ਸਉਦਾ ਹਰਿਨਾਮੁ ਹੈ ਸਚਾ ਵਪਾਰਾ ਰਾਮ॥
ਗੁਰਮਤੀ ਹਰਿਨਾਮੁ ਵਣਜੀਐ ਅਤਿ ਮੌਲੁ ਅਫਾਰਾ ਰਾਮ॥ ਅਤਿਮੌਲੁ
ਅਫਾਰਾ ਸਚੁ ਵਪਾਰਾ ਸਚਿ ਵਾਪਾਰਿ ਲਗੇ ਵਡਭਾਗੀ॥ ਅੰਤਰਿ ਬਾਹਰਿ
ਭਗਤੀ ਰਾਤੇ ਸਚਿ ਨਾਮਿ ਲਿਵ ਲਾਗੀ॥ ਨਦਰਿ ਕਰੇ ਸੋਈ ਸਚੁ ਪਾਏ
ਗੁਰ ਕੇ ਸਬਦਿ ਵੀਚਾਰਾ॥ ਨਾਨਕ ਨਾਮਿ ਰਤੇ ਤਿਨ ਹੀ ਸੁਖੁ ਪਾਇਆ
ਸਾਚੈ ਕੇ ਵਾਪਾਰਾ॥੧॥ [੫੭੦]

ਪਦ ਅਰਥ :—ਸਚਾ—ਸਦਾ ਨਾਲ ਨਿਭਣ ਵਾਲਾ । ਵਣਜੀਐ—ਖਰੀਦਿਆ ਜਾ ਸਕਦਾ ਹੈ । ਅਫਾਰਾ—ਬਹੁਤ । ਸਚਿ ਵਾਪਾਰਿ—ਸਦਾ-ਬਿਰ ਹਰੀ ਦੇ ਨਾਮ ਸਿਮਰਨ ਦੇ ਵਪਾਰ ਵਿਚ । ਅੰਤਰਿ—ਹਿਰਦੇ ਵਿਚ । ਬਾਹਰਿ—ਦੁਨੀਆ ਨਾਲ ਕਾਰ-ਵਿਹਾਰ ਕਰਦਿਆਂ । ਲਿਵ—ਲਗਨ । ਸਚੁ—ਸਦਾ-ਬਿਰ ਹਰਿ-ਨਾਮ । ਸਬਦਿ—ਸ਼ਬਦ ਵਿਚ । ਨਾਮਿ—ਨਾਮ ਵਿਚ । ਸਾਚੈ—ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੇ । १।

ਅਰਥ :—ਹੇ ਭਾਈ ! ਪਰਮਾਤਮਾ ਦਾ ਨਾਮ ਹੀ ਸਦਾ ਨਾਲ ਨਿਭਣ ਵਾਲਾ ਸੋਦਾ ਹੈ ਵਪਾਰ ਹੈ । ਇਹ ਹਰਿ-ਨਾਮ ਗੁਰੂ ਦੀ ਮਤਿ ਉਤੇ ਤੁਰ ਕੇ ਵਣਜਿਆ ਜਾ ਸਕਦਾ ਹੈ, ਇਸ ਦਾ ਮੁੱਲ ਬਹੁਤ ਹੀ ਚਿੰਨਿਆ ਦਾ ਹੈ (ਦੁਨੀਆ ਦਾ ਕੋਈ ਪਦਾਰਥ ਇਸ ਦੀ ਬਰਾਬਰੀ ਨਹੀਂ ਕਰ ਸਕਦਾ) । ਸਦਾ-ਬਿਰ ਪ੍ਰਭੂ ਦੇ ਨਾਮ ਦਾ ਵਪਾਰ ਬਹੁਤ ਮੁੱਲ ਪਾਂਦਾ ਹੈ, ਜੇਹੜੇ ਮਨੁੱਖ ਇਸ ਵਪਾਰ ਵਿਚ ਲੱਗਦੇ ਹਨ ਉਹ ਵਡੇ ਭਾਗਾਂ ਵਾਲੇ ਹੋ ਜਾਂਦੇ ਹਨ । ਉਹ ਮਨੁੱਖ ਅੰਤਰ-ਆਤਮੇ ਭਗਤੀ-ਰੰਗ ਨਾਲ ਰੰਗੇ ਰਹਿੰਦੇ ਹਨ, ਦੁਨੀਆ ਨਾਲ ਕਾਰ-ਵਿਹਾਰ ਕਰਦੇ ਭੀ ਉਹ ਭਗਤੀ-ਰੰਗ ਵਿਚ ਰੰਗੇ ਰਹਿੰਦੇ ਹਨ, ਸਦਾ-ਬਿਰ ਹਰਿ-ਨਾਮ ਵਿਚ ਉਹਨਾਂ ਦੀ ਲਗਨ ਲੱਗੀ ਰਹਿੰਦੀ ਹੈ ।

ਪਰ, ਹੇ ਭਾਈ ! ਉਹੀ ਮਨੁੱਖ ਗੁਰੂ ਨੇ ਸ਼ਬਦ ਦੀ ਰਾਹੀਂ ਵਿਚਾਰ ਕਰ ਕੇ ਸਦਾ-

ਬਿਰ ਹਰਿ-ਨਾਮ-ਸੋਦਾ ਹਾਸਲ ਕਰਦਾ ਹੈ ਜਿਸ ਉਤੇ ਪਰਮਾਤਮਾ ਮੋਹਰ ਦੀ ਨਜ਼ਰ ਕਰਦਾ ਹੈ। ਹੇ ਨਾਨਕ ! (ਆਖ-) ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ ਉਹਨਾਂ ਨੇ ਹੀ ਸਦਾ-ਬਿਰ ਪ੍ਰਭੂ ਦੇ ਨਾਮ-ਵਪਾਰ ਵਿਚ ਆਤਮਕ ਆਨੰਦ ਪ੍ਰਾਪਤ ਕੀਤਾ ਹੈ। ੧।

ਹੰਉਮੈ ਮਾਇਆ ਮੈਲੁ ਹੈ ਮਾਇਆ ਮੈਲੁ ਭਰੀਜੈ ਰਾਮ ॥ ਗੁਰਮਤੀ
ਮਨੁ ਨਿਰਮਲਾ ਰਸਨਾ ਹਰਿਰਸੁ ਪੀਜੈ ਰਾਮ ॥ ਰਸਨਾ ਹਰਿ ਰਸੁ ਪੀਜੈ
ਅੰਤਰੁ ਭੀਜੈ ਸਾਚ ਸਬਦਿ ਬੀਚਾਰੀ ॥ ਅੰਤਰਿ ਖੂਹਟਾ ਅੰਮ੍ਰਿਤਿ ਭਰਿਆ
ਸਬਦੇ ਕਾਢਿ ਪੀਐ ਪਨਿਹਾਰੀ ॥ ਜਿਸੁ ਨਦਰਿ ਕਰੇ ਸੋਈ ਸਚਿ ਲਾਗੈ
ਰਸਨਾ ਰਾਮੁ ਰਵੀਜੈ ॥ ਨਾਨਕ ਨਾਮਿ ਰਤੇ ਸੇ ਨਿਰਮਲ ਹੋਰ ਹਉਮੈ ਮੈਲੁ
ਭਰੀਜੈ ॥੨॥ [ਪੰਨਾ ੫੭੦]

ਪਦ ਅਰਥ :- ਭਰੀਜੈ-ਭਰ ਜਾਂਦਾ ਹੈ, ਲਿੱਬੜ ਜਾਂਦਾ ਹੈ, ਮੈਲਾ ਹੋ ਜਾਂਦਾ ਹੈ। ਰਸਨਾ-ਜੀਭ (ਨਾਲ)। ਪੀਜੈ-ਪੀਣਾ ਚਾਹੀਦਾ ਹੈ। ਅੰਤਰੁ-ਅੰਦਰਲਾ, ਹਿਰਦਾ [ਲਫਜ਼ 'ਅੰਤਰੁ' ਅਤੇ 'ਅੰਤਰਿ' ਦਾ ਫਰਕ ਚੇਤੇ ਰੱਖੋ]। ਅੰਤਰਿ-ਅੰਦਰ, ਮਨ ਵਿਚ। ਖੂਹਟਾ-ਸੋਹਣਾ ਜਿਹਾ ਖੂਹ, ਚਸ਼ਮਾ। ਅੰਮ੍ਰਿਤ-ਅੰਮ੍ਰਿਤ ਨਾਲ, ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ। ਪੀਐ-ਪੀਂਦੀ ਹੈ। ਪਨਿਹਾਰੀ-ਪਾਣੀ ਭਰਨ ਵਾਲੀ। ਸਚਿ-ਸਦਾ-ਬਿਰ ਹਰਿ ਨਾਮ ਵਿਚ। ਰਵੀਜੈ-ਸਿਮਰਨਾ ਚਾਹੀਦਾ ਹੈ। ਹੋਰ-ਬਾਕੀ ਦੀ ਲੁਕਾਈ। ੨।

ਅਰਥ :- ਹੇ ਭਾਈ ! ਹਉਮੈ ਅਤੇ ਮਾਇਆ (ਦੀ ਮਮਤਾ ਮਨੁੱਖ ਦੇ ਆਤਮਕ ਜੀਵਨ ਨੂੰ ਮੈਲਾ ਕਰਨ ਵਾਲੀ) ਮੈਲ ਹੈ, ਮਨੁੱਖ ਦਾ ਮਨ ਮਾਇਆ (ਦੀ ਮਮਤਾ) ਦੀ ਮੈਲ ਨਾਲ ਲਿਬੜਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰਿਆਂ ਮਨ ਪਵਿਤ੍ਰ ਹੋ ਜਾਂਦਾ ਹੈ (ਇਸ ਵਾਸਤੇ, ਹੇ ਭਾਈ ! ਗੁਰੂ ਦੀ ਮਤਿ ਉਤੇ ਤੁਰ ਕੇ) ਜੀਭ ਨਾਲ ਪਰਮਾਤਮਾ ਦਾ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ। ਜੀਭ ਨਾਲ ਹਰਿ ਨਾਮ-ਜਲ ਪੀਂਦੇ ਰਹਿਣਾ ਚਾਹੀਦਾ ਹੈ, (ਇਸ ਨਾਮ ਜਲ ਨਾਲ) ਹਿਰਦਾ ਤਰੋ-ਤਰ ਹੋ ਜਾਂਦਾ ਹੈ, ਅਤੇ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਨਾਲ ਵਿਚਾਰ-ਵਾਨ ਹੋ ਜਾਂਦਾ ਹੈ।

ਹੇ ਭਾਈ ! ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਭਰਿਆ ਹੋਇਆ ਚਸ਼ਮਾ ਮਨੁੱਖ ਦੇ ਅੰਦਰ ਹੀ ਹੈ, ਜਿਸ ਮਨੁੱਖ ਦੀ ਸੁਰਤਿ ਗੁਰੂ ਦੇ ਸ਼ਬਦ ਦੀ ਰਾਹੀਂ ਇਹ ਨਾਮ-ਜਲ ਭਰਨਾ ਜਾਣਦੀ ਹੈ ਉਹ ਮਨੁੱਖ (ਅੰਦਰਲੇ ਚਸ਼ਮੇ ਵਿਚੋਂ ਨਾਮ-ਜਲ) ਕੱਢ ਕੇ ਪੀਂਦਾ ਰਹਿੰਦਾ ਹੈ।

(ਪਰ, ਹੇ ਭਾਈ !) ਉਹੀ ਮਨੁੱਖ ਸਦਾ-ਬਿਰ ਹਰਿ-ਨਾਮ ਵਿਚ ਲੱਗਦਾ ਹੈ ਜਿਸ ਉਤੇ ਪਰਮਾਤਮਾ ਮੋਹਰ ਦੀ ਨਿਗਾਹ ਕਰਦਾ ਹੈ। (ਹੇ ਭਾਈ !) ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਰਹਿਣਾ ਚਾਹੀਦਾ ਹੈ। ਹੇ ਨਾਨਕ ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਪਵਿਤ੍ਰ ਹੋ ਜਾਂਦੇ ਹਨ, ਬਾਕੀ ਵੀ ਲੁਕਾਈ

ਹਉਮੈ ਦੀ ਮੈਲ ਨਾਲ ਲਿਬੜੀ ਰਹਿੰਦੀ ਹੈ । ੨।

ਪੰਡਿਤ ਜੋਤਕੀ ਸਭਿ ਪੜਿ ਪੜਿ ਕੂਕਦੇ ਕਿਸੁ ਪਹਿ ਕਰਹਿ
ਪੁਕਾਰਾ ਰਾਮ ॥ ਮਾਇਆ ਮੋਹੁ ਅੰਤਰਿ ਮਲੁ ਲਾਗੈ ਮਾਇਆ ਕੇ ਵਾਪਾਰਾ
ਰਾਮ ॥ ਮਾਇਆ ਕੇ ਵਾਪਾਰਾ ਜਗਤਿ ਪਿਆਰਾ ਆਵਣਿ ਜਾਣਿ ਦੁਖੁ
ਪਾਈ ॥ ਬਿਖੁ ਕਾ ਕੀੜਾ ਬਿਖੁ ਸਿਉ ਲਾਗਾ ਬਿਸੁਆ ਮਾਂਹਿ ਸਮਾਈ ॥ ਜੋ
ਧੁਰਿ ਲਿਖਿਆ ਸੋਇ ਕਮਾਵੈ ਕੋਇ ਨ ਮੇਟਣਹਾਰਾ ॥ ਨਾਨਕ ਨਾਮਿ ਰਤੇ
ਤਿਨ ਸਦਾ ਸੁਖੁ ਪਾਇਆ ਹੋਰਿ ਮੂਰਖ ਕੂਕਿ ਮੁਏ ਗਵਾਰਾ॥੩॥ [ਪੰਨਾ ੫੭੧]

ਪਦ ਅਰਥ :- ਜੋਤਕੀ-ਜੋਤਸ਼ੀ । ਸਭਿ-ਸਾਰੇ । ਕੂਕਦੇ-ਉੱਚੀ ਉੱਚੀ (ਹੋਰਨਾਂ ਨੂੰ ਹੀ) ਸੁਣਾਂਦੇ ਹਨ । ਪਹਿ-ਪਾਸ, ਕੋਲ । ਅੰਤਰਿ-(ਉਹਨਾਂ ਦੇ) ਅੰਦਰ । ਜਗਤਿ-ਜਗਤ ਵਿਚ । ਆਵਣਿ-ਆਉਣ ਵਿਚ । ਜਾਣਿ-ਜਾਣ ਵਿਚ । ਆਵਣਿ ਜਾਣਿ-ਜਨਮ ਮਰਨ ਦੇ ਗੋੜ ਵਿਚ । ਬਿਖੁ-ਜ਼ਹਿਰ, ਆਤਮਕ ਮੌਤ ਲਿਆਉਣ ਵਾਲਾ ਮਾਇਆ ਦੇ ਮੋਹ ਦਾ ਜ਼ਹਿਰ । ਸਿਉ-ਨਾਲ । ਸਮਾਈ-ਗ਼ਰਬ ਹੋ ਜਾਂਦਾ ਹੈ, ਆਤਮਕ ਜੀਵਨ ਮੁਕਾ ਲੈਂਦਾ ਹੈ । ਧੁਰਿ-ਧੁਰ ਦਰਗਾਹ ਤੋਂ । ਨਾਮਿ-ਨਾਮ ਵਿਚ । ਹੋਰਿ-[ਲਫਜ਼ 'ਹੋਰ' ਤੋਂ ਬਹੁ ਵਚਨ] ਬਾਕੀ ਦੇ ਮਨੁੱਖ । ਕੂਕਿ-ਉੱਚੀ ਉੱਚੀ (ਹੋਰਨਾਂ ਨੂੰ) ਉਪਦੇਸ਼ ਕਰ ਕਰ ਕੇ । ਮੁਏ-ਆਤਮਕ ਮੌਤੇ ਮਰਦੇ ਹਨ । ੩।

ਅਰਥ :- ਪੰਡਿਤ ਅਤੇ ਜੋਤਸ਼ੀ ਇਹ ਸਾਰੇ (ਜੋਤਸ਼ ਆਦਿਕ ਦੀਆਂ ਪੁਸਤਕਾਂ) ਪੜ੍ਹ ਪੜ੍ਹ ਕੇ ਉੱਚੀ ਉੱਚੀ ਹੋਰਨਾਂ ਨੂੰ ਉਪਦੇਸ਼ ਕਰਦੇ ਹਨ, ਪਰ ਇਹ ਕਿਸ ਨੂੰ ਉੱਚੀ ਉੱਚੀ ਸੁਣਾਂਦੇ ਹਨ ? ਇਹਨਾਂ ਦੇ ਆਪਣੇ ਅੰਦਰ ਤਾਂ ਮਾਇਆ ਦਾ ਮੋਹ (ਪ੍ਰਬਲ) ਹੈ, (ਇਹਨਾਂ ਦੇ ਆਪਣੇ ਮਨ ਨੂੰ ਤਾਂ ਮਾਇਆ ਦੀ) ਮੈਲ ਲੱਗੀ ਰਹਿੰਦੀ ਹੈ, (ਇਹਨਾਂ ਦੇ ਇਹ ਸਾਰੇ ਉਪਦੇਸ਼) ਮਾਇਆ ਦੇ ਹੀ ਵਪਾਰ ਹਨ । (ਅਜੇਹੇ ਮਨੁੱਖ ਨੂੰ) ਜਗਤ ਵਿਚ (ਇਹ ਧਰਮ-ਉਪਦੇਸ਼) ਮਾਇਆ ਦੇ ਵਪਾਰ (ਵਾਂਗ ਹੀ) ਪਿਆਰੇ ਹਨ, (ਹੋਰਨਾਂ ਨੂੰ ਉਪਦੇਸ਼ ਕਰਦਾ ਹੈ, ਪਰ ਆਪ) ਜਨਮ ਮਰਨ ਦੇ ਗੋੜ ਵਿਚ ਦੁੱਖ ਪਾਂਦਾ ਰਹਿੰਦਾ ਹੈ । (ਅਜੇਹਾ ਮਨੁੱਖ ਸਾਰੀ ਉਮਰ ਆਤਮਕ ਮੌਤ ਲਿਆਉਣ ਵਾਲੇ ਮੋਹ-ਜ਼ਹਿਰ ਦਾ ਕੀੜਾ ਬਣਿਆ ਰਹਿੰਦਾ ਹੈ, ਇਸੇ ਜ਼ਹਿਰ ਨਾਲ ਚੰਬੜਿਆ ਰਹਿੰਦਾ ਹੈ, ਇਸੇ ਗੰਦ ਵਿਚ ਆਤਮਕ ਜੀਵਨ ਮੁਕਾ ਲੈਂਦਾ ਹੈ । (ਪਰਮਾਤਮਾ ਨੇ ਅਜੇਹੇ ਮਨੁੱਖ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਕੁਝ ਧੁਰ ਤੋਂ (ਉਸ ਦੇ ਮੱਥੇ ਉਤੇ) ਲਿਖ ਦਿੱਤਾ ਹੈ (ਜਗਤ ਵਿਚ ਆ ਕੇ) ਇਹ ਉਹੀ ਕੁਝ ਕਮਾਂਦਾ ਰਹਿੰਦਾ ਹੈ । ਕੋਈ ਮਨੁੱਖ (ਉਸ ਦੇ ਮੱਥੇ ਦੇ ਉਹਨਾਂ ਲੇਖਾਂ ਨੂੰ) ਮਿਟਾ ਨਹੀਂ ਸਕਦਾ ।

ਹੇ ਨਾਨਕ ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੀ ਰਹਿੰਦੇ ਹਨ ਉਹ

ਸਦਾ ਹੀ ਆਨੰਦ ਮਾਣਦੇ ਹਨ, ਬਾਕੀ ਦੇ ਉਹ ਮੂਰਖ ਹਨ ਗੰਵਾਰ ਹਨ ਜੋ ਹੋਰਨਾਂ ਨੂੰ ਹੀ ਉਪਦੰਸ਼ ਕਰ ਕਰ ਕੇ ਆਪ ਆਤਮਕ ਮੌਤ ਸਹੇੜ ਲੈਂਦੇ ਹਨ । ੩ ।

ਮਾਇਆ ਮੋਹਿ ਮਨੁ ਰੰਗਿਆ ਮੋਹਿ ਸੁਧਿ ਨ ਕਾਈ ਰਾਮ ॥ ਗੁਰਮੁਖਿ
ਇਹੁ ਮਨੁ ਰੰਗੀਐ ਦੂਜਾ ਰੰਗੁ ਜਾਈ ਰਾਮ ॥ ਦੂਜਾ ਰੰਗੁ ਜਾਈ ਸਾਚਿ
ਸਮਾਈ ਸਚਿ ਭਰੇ ਭੰਡਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਸਚਿ ਸਵਾਰਣਹਾਰਾ ॥

ਆਪੇ ਮੇਲੇ ਸੋ ਹਰਿ ਮਿਲੈ ਹੋਰੁ ਕਹਣਾ ਕਿਛੁ ਨ ਜਾਏ ॥ ਨਾਨਕ ਵਿਣੁ
ਨਾਵੈ ਭਰਮਿ ਭੁਲਾਇਆ ਇਕਿ ਨਾਮਿ ਰਤੇ ਰੰਗੁ ਲਾਏ ॥ ੪ ॥ ੫ ॥ [ਪੰਨਾ
੫੭੧]

ਪਦ ਅਰਥ :- ਮੋਹਿ--ਮੋਹ ਵਿਚ । ਸੁਧਿ--(ਆਤਮਕ ਜੀਵਨ ਦੀ) ਸਮਝ ।
ਗੁਰਮੁਖਿ--ਗੁਰੂ ਦੀ ਸਰਨ ਪੈ ਕੇ । ਜਾਈ--ਦੂਰ ਹੋ ਜਾਂਦਾ ਹੈ । ਸਾਚਿ--ਸਦਾ-ਬਿਰ ਹਰਿ-
ਨਾਮ ਵਿਚ । ਸਚਿ--ਸਦਾ-ਬਿਰ ਹਰਿ-ਨਾਮ-ਧਨ ਨਾਲ । ਭਰਮਿ--ਭਟਕਣਾ ਵਿਚ(ਪੈ ਕੇ)।
ਇਕਿ--[ਲਵਣ 'ਇਕ' ਤੋਂ ਬਹੁ ਵਚਨ] ਕਈ ਮਨੁੱਖ । ਲਾਏ--ਲਾਇ, ਲਾ ਕੇ । ੪ ।

ਅਰਥ :- ਹੇ ਭਾਈ ! ਮਾਇਆ ਦੇ ਮੋਹ ਵਿਚ (ਇਸ ਮਨੁੱਖ ਦਾ) ਮਨ ਰੰਗਿਆ
ਜਾਂਦਾ ਹੈ, ਮੋਹ ਵਿਚ (ਫਸ ਕੇ ਉਸ ਨੂੰ ਆਤਮਕ ਜੀਵਨ ਦੀ) ਕੋਈ ਸਮਝ ਨਹੀਂ
ਆਉਂਦੀ । ਜੇ ਇਸ ਮਨ ਨੂੰ ਗੁਰੂ ਦੀ ਸਰਨ ਪੈ ਕੇ (ਨਾਮ-ਰੰਗ ਨਾਲ) ਰੰਗ ਲਿਆ
ਜਾਏ, ਤਾਂ (ਇਸ ਤੋਂ) ਮਾਇਆ ਦੇ ਮੋਹ ਦਾ ਰੰਗ ਉਤਰ ਜਾਂਦਾ ਹੈ। (ਜਦੋਂ ਮਨੁੱਖ ਦੇ ਮਨ
ਤੋਂ) ਮਾਇਆ ਦੇ ਮੋਹ ਦਾ ਰੰਗ ਲਹਿ ਜਾਂਦਾ ਹੈ, ਤਦੋਂ (ਮਨੁੱਖ) ਸਦਾ-ਬਿਰ ਹਰਿ-ਨਾਮ
ਵਿਚ ਲੀਨ ਹੋ ਜਾਂਦਾ ਹੈ, ਸਦਾ-ਬਿਰ ਹਰਿ-ਨਾਮ-ਧਨ ਨਾਲ (ਉਸ ਦੇ ਆਤਮਕ) ਖਜ਼ਾਨੇ
ਭਰ ਜਾਂਦੇ ਹਨ ।

ਹੇ ਭਾਈ ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹੀ (ਇਸ ਭੇਤ ਨੂੰ)
ਸਮਝਦਾ ਹੈ । ਉਹ ਸਦਾ-ਬਿਰ ਹਰਿ-ਨਾਮ ਨਾਲ ਆਪਣੇ ਜੀਵਨ ਨੂੰ ਸੋਹਣਾ ਬਣਾ
ਲੈਂਦਾ ਹੈ ।

ਪਰ, ਹੇ ਭਾਈ ! ਜਿਸ ਮਨੁੱਖ ਨੂੰ ਪਰਮਾਤਮਾ ਆਪ (ਆਪਣੇ ਨਾਲ) ਮਿਲਾਂਦਾ ਹੈ
ਉਹੀ ਪਰਮਾਤਮਾ ਨੂੰ ਮਿਲ ਸਕਦਾ ਹੈ (ਪਰਮਾਤਮਾ ਦੀ ਆਪਣੀ ਮੋਹਰ ਤੋਂ ਛੁਟ) ਕੋਈ
ਹੋਰ ਉਪਾਉ ਦੱਸਿਆ ਨਹੀਂ ਜਾ ਸਕਦਾ ।

ਹੇ ਨਾਨਕ ! ਜਗਤ ਨਾਮ ਤੋਂ ਬਿਨਾ ਭਟਕਣਾ ਵਿੱਚ ਪੈ ਕੇ ਕੁਰਾਹੇ ਪਿਆ ਰਹਿੰਦਾ
ਹੈ । ਕਈ ਐਸੇ ਭੀ ਹਨ ਜੋ (ਪ੍ਰਭੂ-ਚਰਨਾਂ ਨਾਲ) ਪ੍ਰੀਤਿ ਜੋੜ ਕੇ ਪ੍ਰਭੂ ਦੇ ਨਾਮ-ਰੰਗ ਵਿਚ
ਰੰਗੇ ਰਹਿੰਦੇ ਹਨ । ੪ । ੫ ।

ਵਡਹੰਸੁ ਮਹਲਾ ੩॥ਏ ਮਨ ਮੋਰਿਆ ਆਵਾਗਉਣੁ ਸੰਸਾਰੁ ਹੈ ਅੰਤਿ

ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ
ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡ-
ਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ
ਭਾਇਆ ਸਚੁ ਵਸਾਇਆ ਸਬਦਿ ਰਤੇ ਅੰਤਿ ਨਿਬੇਰਾ ॥ ਨਾਨਕ ਨਾਮਿ ਰਤੇ
ਸੇ ਸਚਿ ਸਮਾਣੇ ਬਹੁਰਿ ਨ ਭਵਜਲਿ ਫੇਰਾ ॥੧॥ [੫੭੧]

ਪਦ ਅਰਥ :- ਆਵਾਗਉਣੁ—(ਜਗਤ ਵਿਚ) ਆਉਣਾ ਤੇ (ਜਗਤ ਤੋਂ) ਜਾਣਾ,
ਜਨਮ-ਮਰਨ । ਸੰਸਾਰਿ—ਜਗਤ (ਦਾ ਮੋਹ) । ਅੰਤਿ—ਆਖਰ ਨੂੰ । ਸਚਿ—ਸਦਾ ਕਾਇਮ
ਰਹਿਣ ਵਾਲੇ ਪਰਮਾਤਮਾ ਵਿਚ (ਜੁੜਿਆਂ) । ਨਿਬੇੜਾ—(ਆਵਾਗਉਣ ਦਾ) ਖ਼ਾਤਮਾ ।
ਸਚਾ—ਸਦਾ-ਬਿਰ ਰਹਿਣ ਵਾਲਾ ਪ੍ਰਭੂ । ਗੁਰਮੁਖਿ—ਗੁਰੂ ਦੀ ਸਰਨ ਪਿਆਂ । ਰੰਗਿ—
ਪ੍ਰੇਮ-ਰੰਗ ਵਿਚ । ਰਾਤੇ—ਰੰਗੇ ਹੋਏ । ਸਹਜੇ—ਆਤਮਕ ਅਭੋਲਤਾ ਵਿਚ । ਮਾਤੇ—
ਮਸਤ । ਮਨਿ—ਮਨ ਵਿਚ । ਸਚੁ—ਸਦਾ-ਬਿਰ-ਪ੍ਰਭੂ । ਸਬਦਿ—ਗੁਰੂ ਦੇ ਸ਼ਬਦ ਵਿਚ ।
ਨਾਮਿ—ਨਾਮ ਵਿਚ । ਬਹੁਰਿ—ਮੁੜ, ਫਿਰ । ਭਵਜਲਿ—ਸੰਸਾਰ-ਸਮੁੰਦਰ ਵਿਚ । ੧ ।

ਅਰਥ :- ਹੇ ਮੇਰੇ ਮਨ ! ਜਗਤ (ਦਾ ਮੋਹ ਜੀਵ ਵਾਸਤੇ) ਜਨਮ ਮਰਨ (ਦਾ
ਗੋੜ ਲਿਆਉਂਦਾ) ਹੈ, ਆਖਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ
(ਜਨਮ ਮਰਨ ਦੇ ਗੋੜ ਦਾ) ਖ਼ਾਤਮਾ ਹੋ ਜਾਂਦਾ ਹੈ । ਜਿਸ ਮਨੁੱਖ ਨੂੰ ਸਦਾ ਬਿਰ ਰਹਿਣ
ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਉਸ ਨੂੰ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ
ਪੈਂਦਾ । ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੋੜ ਨਹੀਂ ਮਿਲਦਾ, ਸਦਾ-ਬਿਰ ਹਰਿ-
ਨਾਮ ਵਿਚ ਲੀਨ ਹੋਣ ਕਰ ਕੇ ਉਸ ਦੇ ਜਨਮ ਮਰਨ ਦਾ ਆਖਰ ਖ਼ਾਤਮਾ ਹੋ ਜਾਂਦਾ
ਹੈ, ਗੁਰੂ ਦੀ ਸਰਨ ਪੈ ਕੇ ਉਸ ਨੂੰ (ਲੋਕ ਪਰਲੋਕ ਵਿਚ) ਵਿੱਛਤ ਮਿਲਦੀ ਹੈ । ਜੇਹੜੇ
ਮਨੁੱਖ ਸਦਾ-ਬਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਭੋਲਤਾ
ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਭੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ
ਲੀਨ ਹੋ ਜਾਂਦੇ ਹਨ ।

ਹੇ ਮੇਰੇ ਮਨ । ਜਿਨ੍ਹਾਂ ਮਨੁੱਖਾਂ ਨੂੰ ਸਦਾ ਬਿਰ ਰਹਿਣ ਵਾਲਾ ਪ੍ਰਭੂ ਮਨ ਵਿਚ
ਪਿਆਰਾ ਲੱਗਣ ਲੱਗ ਪੈਂਦਾ ਹੈ, ਜੇਹੜੇ ਮਨੁੱਖ ਸਦਾ-ਬਿਰ ਪ੍ਰਭੂ ਨੂੰ ਆਪਣੇ ਮਨ ਵਿਚ
ਵਸਾ ਲੈਂਦੇ ਹਨ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗੇ ਜਾਂਦੇ ਹਨ, ਉਹਨਾਂ ਦੇ
ਜਨਮ ਮਰਨ ਦਾ ਆਖਰ ਖ਼ਾਤਮਾ ਹੋ ਜਾਂਦਾ ਹੈ । ਹੇ ਨਾਨਕ ! ਪ੍ਰਭੂ ਦੇ ਨਾਮ-ਰੰਗ ਵਿਚ
ਰੰਗੇ ਹੋਏ ਮਨੁੱਖ ਸਦਾ-ਬਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਸੰਸਾਰ-ਸਮੁੰਦਰ
ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ । ੧ ।

ਮਾਇਆ ਮੋਹੁ ਸਭੁ ਬਰਲੁ ਹੈ ਦੂਜੈ ਭਾਇ ਖੁਆਈ ਰਾਮ ॥ ਮਾਤਾ

ਪਿਤਾ ਸਭੁ ਹੇਤੁ ਹੈ ਹੇਤੇ ਪਲਚਾਈ ਰਾਮ ॥ ਹੇਤੇ ਪਲਚਾਈ ਪੁਰਬਿ ਕਮਾਈ ॥
 ਮੋਟਿ ਨ ਸਕੈ ਕੋਈ ॥ ਜਿਨਿ ਸ੍ਰਿਸਟਿ ਸਾਜੀ ਸੋ ਕਰਿ ਵੇਖੈ ਤਿਸੁ ਜੇਵਡੁ
 ਅਵਰੁ ਨ ਕੋਈ ॥ ਮਨਮੁਖਿ ਅੰਧਾ ਤਪਿ ਤਪਿ ਖਪੈ ਬਿਨੁ ਸਬਦੈ ਸਾਤਿ
 ਨ ਆਈ ॥ ਨਾਨਕ ਬਿਨੁ ਨਾਵੈ ਸਭੁ ਕੋਈ ਭੁਲਾ ਮਾਇਆ ਮੋਹਿ ਖੁਆਈ ॥
 ੨ ॥ [ਪੰਨਾ ੫੭੧]

ਪਦ ਅਰਥ:—ਸਭੁ—ਸਾਰਾ, ਨਿਰਾ । ਬਰਲੁ—ਪਾਗਲ-ਪਨ, ਝੱਲ । ਦੂਜੈ ਭਾਇ-
 ਮਾਇਆ ਦੇ ਮੋਹ ਵਿਚ । ਖੁਆਈ—ਕੁਰਾਹੇ ਪਈ ਹੋਈ ਹੈ । ਹੇਤੁ—ਮੋਹ । ਹੇਤੇ—ਮੋਹ
 ਵਿਚ ਹੀ । ਪਲਚਾਈ—ਉਲਝੀ ਹੋਈ, ਫਸੀ ਹੋਈ । ਪੁਰਬਿ—ਪਹਿਲੇ ਜਨਮ ਵਿਚ ।
 ਜਿਨਿ—ਜਿਸ (ਕਰਤਾਰ) ਨੇ । ਕਰਿ—ਕਰ ਕੇ, ਮਾਇਆ ਦਾ ਮੋਹ ਰਚ ਕੇ । ਮਨਮੁਖਿ—
 ਆਪਣੇ ਮਨ ਦੇ ਪਿੱਛੇ ਤੁਰਨ ਵਾਲਾ । ਤਪਿ ਤਪਿ—ਸੜ ਸੜ ਕੇ । ਖਪੈ—ਦੁੱਖੀ ਹੁੰਦਾ ਹੈ ।
 ਮੋਹਿ—ਮੋਹ ਵਿਚ । ੨ ।

ਅਰਥ :—ਮਾਇਆ ਦਾ ਮੋਹ ਨਿਰਾ-ਪੁਰਾ ਪਾਗਲ-ਪਨ ਹੈ (ਜੋ ਦੁਨੀਆ ਨੂੰ
 ਚੰਬੜਿਆ ਹੋਇਆ ਹੈ, ਦੁਨੀਆ ਇਸ) ਮਾਇਆ ਦੇ ਮੋਹ ਵਿਚ ਸਹੀ ਜੀਵਨ-ਰਾਹ ਤੋਂ
 ਖੁੰਝੀ ਜਾ ਰਹੀ ਹੈ । (ਇਹ ਮੇਰੀ) ਮਾਂ (ਹੈ, ਇਹ ਮੇਰਾ) ਪਿਉ (ਹੈ ਇਹ ਮੇਰੀ ਇਸਤ੍ਰੀ ਹੈ,
 ਇਹ ਮੇਰਾ ਪੁੱਤਰ ਹੈ—ਇਹ ਭੀ) ਨਿਰਾ ਮੋਹ ਹੈ, ਇਸ ਮੋਹ ਵਿਚ ਹੀ ਦੁਨੀਆ ਉਲਝੀ
 ਪਈ ਹੈ । ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ (ਲੁਕਾਈ ਸੰਬੰਧੀਆਂ ਦੇ) ਮੋਹ
 ਵਿਚ ਫਸੀ ਰਹਿੰਦੀ ਹੈ, (ਆਪਣੀ ਕਿਸੇ ਸਿਆਣਪ-ਚਤੁਰਾਈ ਨਾਲ ਪੂਰਬਲੇ ਕਰਮਾਂ
 ਦੇ ਸੰਸਕਾਰਾਂ ਨੂੰ) ਕੋਈ ਮਨੁੱਖ ਮਿਟਾ ਨਹੀਂ ਸਕਦਾ । ਜਿਸ ਕਰਤਾਰ ਨੇ ਇਹ ਸ੍ਰਿਸਟੀ
 ਪੈਦਾ ਕੀਤੀ ਹੈ, ਉਹ ਇਹ ਮਾਇਆ ਦਾ ਮੋਹ ਰਚ ਕੇ (ਤਮਾਸ਼ਾ) ਵੇਖ ਰਿਹਾ ਹੈ (ਕੋਈ
 ਉਸ ਦੇ ਰਾਹ ਵਿਚ ਰੋਕ ਨਹੀਂ ਪਾ ਸਕਦਾ, ਕਿਉਂਕਿ) ਉਸ ਦੇ ਬਰਾਬਰ ਦਾ ਹੋਰ ਕੋਈ
 ਨਹੀਂ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋ
 ਕੇ (ਮੋਹ ਵਿਚ) ਸੜ ਸੜ ਕੇ ਦੁੱਖੀ ਹੁੰਦਾ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਉਸ ਨੂੰ ਸ਼ਾਂਤੀ
 ਨਹੀਂ ਮਿਲ ਸਕਦੀ । ਹੇ ਨਾਨਕ ! ਪਰਮਾਤਮਾ ਦੇ ਨਾਮ ਤੋਂ ਬਿਨਾ ਹਰੇਕ ਜੀਵ ਕੁਰਾਹੇ
 ਪਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਸਹੀ ਜੀਵਨ-ਰਾਹ ਤੋਂ ਖੁੰਝਾ ਹੋਇਆ
 ਹੈ । ੨ ।

ਇਹੁ ਜਗੁ ਜਲਤਾ ਦੇਖਿ ਕੈ ਭਜਿ ਪਏ ਹਰਿ ਸਰਣਾਈ ਰਾਮ ॥
 ਅਰਦਾਸਿ ਕਰੀ ਗੁਰ ਪੂਰੇ ਆਗੈ ਰਖਿ ਲੇਵਹੁ ਦੇਹੁ ਵਡਾਈ ਰਾਮ ॥ ਰਖਿ
 ਲੇਵਹੁ ਸਰਣਾਈ ਹਰਿਨਾਮੁ ਵਡਾਈ ਤੁਧੁ ਜੇਵਡੁ ਅਵਰੁ ਨ ਦਾਤਾ ॥ ਸੇਵਾ

ਲਾਗੇ ਸੇ ਵਡਭਾਗੇ ਜੁਗਿ ਜੁਗਿ ਏਕੇ ਜਾਤਾ ॥ ਜਤੁ ਸਤੁ ਸੰਜਮੁ ਕਰਮ
ਕਮਾਵੈ ਬਿਨੁ ਗੁਰ ਗਤਿ ਨਹੀ ਪਾਈ ॥ ਨਾਨਕ ਤਿਸ ਨੋ ਸਬਦੁ ਬੁਝਾਏ
ਜੇ ਜਾਇ ਪਵੈ ਹਰਿ ਸਰਣਾਈ ॥ ੩ ॥ [ਪੰਨਾ ੫੭੧]

ਪਦ ਅਰਥ :- ਦੇਖਿ ਕੈ-ਦੇਖਿ ਕਰਿ, ਵੇਖ ਕੇ । ਕਰੀ-ਮੈਂ ਕਰਦਾ ਹਾਂ ।
ਵਡਾਈ-ਇੱਜ਼ਤ । ਦਾਤਾ-ਬਖ਼ਸ਼ਸ਼ਾਂ ਕਰਨ ਵਾਲਾ । ਅਵਰੁ-ਕੋਈ ਹੋਰ । ਜੁਗਿ ਜੁਗਿ
ਏਕੋ-ਜੋ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ । ਜਾਤਾ-ਭੁੰਘੀ ਸਾਂਝ ਪਾਈ ।
ਜਤੁ-ਕਾਮ-ਵਾਸਨਾ ਨੂੰ ਰੋਕਣ ਦਾ ਜਤਨ । ਸਤੁ-ਉੱਚਾ ਆਚਰਨ । ਸੰਜਮੁ-ਇੰਦ੍ਰਿਆਂ
ਨੂੰ ਵੱਸ ਕਰਨ ਦਾ ਜਤਨ । ਗਤਿ-ਉੱਚੀ ਆਤਮਕ ਅਵਸਥਾ । ਤਿਸ ਨੋ [ਲਫਜ਼
'ਤਿਸੁ ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ] । ੩ ।

ਅਰਥ :- ਹੇ ਭਾਈ ! ਇਸ ਸੰਸਾਰ ਨੂੰ (ਵਿਕਾਰਾਂ ਵਿਚ) ਸੜਦਾ ਵੇਖ ਕੇ (ਜੇਹੜੇ
ਮਨੁੱਖ) ਦੌੜ ਕੇ ਪਰਮਾਤਮਾ ਦੀ ਸਰਨ ਜਾ ਪੈਂਦੇ ਹਨ (ਉਹ ਸੜਨੋਂ ਬਚ ਜਾਂਦੇ ਹਨ) ।
ਮੈਂ (ਭੀ) ਪੂਰੇ ਗੁਰੂ ਅੱਗੇ ਅਰਜ਼ੋਈ ਕਰਦਾ ਹਾਂ-ਮੈਨੂੰ (ਵਿਕਾਰਾਂ ਦੀ ਸੜਨ ਤੋਂ) ਬਚਾ ਲੈ,
ਮੈਨੂੰ (ਇਹ) ਵਡਿਆਈ ਬਖ਼ਸ਼ । ਮੈਨੂੰ ਆਪਣੀ ਸਰਨ ਵਿਚ ਰੱਖ ਪਰਮਾਤਮਾ ਦਾ ਨਾਮ
ਜਪਣ ਦੀ ਵਡਿਆਈ ਬਖ਼ਸ਼ । ਇਹ ਦਾਤਿ ਬਖ਼ਸ਼ਣ ਦੀ ਸਮਰਥਾ ਰੱਖਣ ਵਾਲਾ ਤੇਰੇ
ਜੇਡਾ ਹੋਰ ਕੋਈ ਨਹੀਂ । ਹੇ ਭਾਈ ! ਜੇਹੜੇ ਮਨੁੱਖ ਪਰਮਾਤਮਾ ਦੀ ਸੇਵਾ-ਭਗਤੀ ਵਿਚ
ਲੱਗਦੇ ਹਨ, ਉਹ ਵਡੇ ਭਾਗਾਂ ਵਾਲੇ ਹਨ, ਉਹ ਉਸ ਪਰਮਾਤਮਾ ਨਾਲ ਭੁੰਘੀ ਸਾਂਝ ਪਾ
ਲੈਂਦੇ ਹਨ ਜੇਹੜਾ ਹਰੇਕ ਜੁਗ ਵਿਚ ਇਕ ਆਪ ਹੀ ਆਪ ਹੈ ।

(ਹੇ ਭਾਈ ! ਜੇ ਕੋਈ ਮਨੁੱਖ) ਜਤ ਸਤ ਸੰਜਮ (ਆਦਿਕ) ਕਰਮ ਕਮਾਂਦਾ ਹੈ
(ਉਸ ਦਾ ਇਹ ਉੱਦਮ ਵਿਅਰਥ ਜਾਂਦਾ ਹੈ), ਗੁਰੂ ਦੀ ਸਰਨ ਪੈਣ ਤੋਂ ਬਿਨਾ ਉੱਚੀ
ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ । ਹੇ ਨਾਨਕ ! ਜੇਹੜਾ ਮਨੁੱਖ ਪਰਮਾਤਮਾ
ਦੀ ਸਰਨ ਜਾ ਪੈਂਦਾ ਹੈ, ਪਰਮਾਤਮਾ ਉਸ ਨੂੰ ਗੁਰੂ ਦਾ ਸਬਦ ਸਮਝਣ ਦੀ ਦਾਤਿ
ਬਖ਼ਸ਼ਦਾ ਹੈ । ੩ ।

ਜੇ ਹਰਿ ਮਤਿ ਦੇਇ ਸਾ ਉਪਜੈ ਹੋਰ ਮਤਿ ਨ ਕਾਈ ਰਾਮ ॥ ਅੰਤਰਿ
ਬਾਹਰਿ ਏਕੁ ਤੂ ਆਪੇ ਦੇਹਿ ਬੁਝਾਈ ਰਾਮ ॥ ਆਪੇ ਦੇਹਿ ਬੁਝਾਈ ਅਵਰ ਨ
ਭਾਈ ਗੁਰਮੁਖਿ ਹਰਿ ਰਸੁ ਚਾਖਿਆ ॥ ਦਰਿ ਸਾਚੈ ਸਦਾ ਹੈ ਸਾਚਾ ਸਾਚੈ
ਸਬਦਿ ਸੁਭਾਖਿਆ ॥ ਘਰ ਮਹਿ ਨਿਜਘਰੁ ਪਾਇਆ ਸਤਿਗੁਰੁ ਦੇਇ
ਵਡਾਈ ॥ ਨਾਨਕ ਜੋ ਨਾਮਿ ਰਤੇ ਸੇਈ ਮਹਲੁ ਪਾਇਨਿ ਮਤਿ ਪਰਵਾਣੁ
ਸਚੁ ਸਾਈ ॥੪॥੬॥ [ਪੰਨਾ ੫੭੧]

ਪਦ ਅਰਥ :-ਦੇਇ-ਦੇਂਦਾ ਹੈ । ਦੇਹਿ-ਦੇਂਹਿ,ਤੂੰ ਦੇਂਦਾ ਹੈਂ । ਬੁਝਾਈ-ਸਮਝ । ਨ ਭਾਈ-ਪਸੰਦ ਨਹੀਂ ਆਉਂਦੀ।ਦਰਿ-ਦਰ ਤੇ । ਸਾਚੈ ਦਰਿ-ਸਦਾ-ਬਿਰ ਪ੍ਰਭੂ ਦੇ ਦਰ ਤੇ । ਸਾਚੈ ਸਬਦਿ-ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਦੀ ਰਾਹੀਂ।ਸੁਭਾਖਿਆ-ਸਿਫਤਿ ਸਾਲਾਹ ਕਰਦਾ ਹੈ । ਘਰ ਮਹਿ-ਹਿਰਦੇ ਵਿਚ । ਨਿਜ ਘਰੁ-ਆਪਣਾ ਅਸਲ ਘਰ, ਪ੍ਰਭੂ ਦੀ ਹਜ਼ੂਰੀ । ਨਾਮਿ-ਨਾਮ ਵਿਚ । ਸੇਈ-ਉਹ ਬੰਦੇ ਹੀ । ਪਾਇਨਿ-ਪਾਲੈਂਦੇ ਹਨ । ਸਦੁ-ਸਦਾ ਬਿਰ ਰਹਿਣ ਵਾਲਾ ਪ੍ਰਭੂ । ਸਾਈ ਮਤਿ-ਉਹੀ ਅਕਲ । ੪।

ਅਰਥ:-ਹੇ ਭਾਈ ! ਪਰਮਾਤਮਾ ਜੇਹੜੀ ਅਕਲ (ਮਨੁੱਖ ਨੂੰ) ਦੇਂਦਾ ਹੈ (ਉਸ ਦੇ ਅੰਦਰ) ਉਹੀ ਮਤਿ ਪਰਗਟ ਹੁੰਦੀ ਹੈ । (ਪ੍ਰਭੂ ਦੀ ਦਿੱਤੀ ਮਤਿ ਤੋਂ ਬਿਨਾ) ਹੋਰ ਕੋਈ ਮਤਿ (ਮਨੁੱਖ ਗ੍ਰਹਿਣ) ਨਹੀਂ (ਕਰ ਸਕਦਾ) ।

ਹੇ ਪ੍ਰਭੂ ! (ਹਰੇਕ ਜੀਵ ਦੇ) ਅੰਦਰ ਤੇ ਬਾਹਰ ਸਿਰਫ ਤੂੰ ਹੀ ਵੱਸਦਾ ਹੈਂ,ਤੂੰ ਆਪ ਹੀ ਜੀਵ ਨੂੰ ਸਮਝ ਬਖਸ਼ਦਾ ਹੈਂ । (ਹੇ ਪ੍ਰਭੂ !) ਤੂੰ ਆਪ ਹੀ (ਜੀਵ ਨੂੰ) ਅਕਲ ਦੇਂਦਾ ਹੈਂ (ਤੇਰੀ ਦਿੱਤੀ ਹੋਈ ਅਕਲ ਤੋਂ ਬਿਨਾ) ਕੋਈ ਹੋਰ (ਅਕਲ ਜੀਵ ਨੂੰ) ਪਸੰਦ ਹੀ ਨਹੀਂ ਆ ਸਕਦੀ । (ਤਾਂਹੀਏ, ਹੇ ਭਾਈ !) ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਦਾ ਸਵਾਦ ਚੱਖਦਾ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਜੇਹੜਾ ਮਨੁੱਖ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਹੈ, ਉਹ ਸਦਾ-ਬਿਰ ਪ੍ਰਭੂ ਦੇ ਦਰ ਤੇ ਸਦਾ ਅਡੋਲ ਚਿੱਤ ਟਿਕਿਆ ਰਹਿੰਦਾ ਹੈ । ਹੇ ਭਾਈ ! ਜਿਸ ਮਨੁੱਖ ਨੂੰ ਸਤਿਗੁਰੂ ਵਡਿਆਈ ਦੇਂਦਾ ਹੈ, ਉਹ ਆਪਣੇ ਹਿਰਦੇ ਵਿਚ ਹੀ ਪ੍ਰਭੂ ਦੀ ਹਜ਼ੂਰੀ ਹਾਸਲ ਕਰ ਲੈਂਦਾ ਹੈ ।

ਹੇ ਨਾਨਕ ! ਜੇਹੜੇ ਮਨੁੱਖ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਹੀ ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰਦੇ ਹਨ, ਸਦਾ-ਬਿਰ ਪ੍ਰਭੂ ਉਹਨਾਂ ਦੀ ਉਹ (ਨਾਮ ਸਿਮਰਨ ਵਾਲੀ) ਅਕਲ ਪਰਵਾਨ ਕਰਦਾ ਹੈ । ੪। ੬।

ਵਡਹੰਸੁ ਮਹਲਾ ੪ ਛੰਤ

੧ ਓ ਸਤਿਗੁਰਪ੍ਰਸਾਦਿ ॥ ਮੇਰੈ ਮਨਿ ਮੇਰੈ ਮਨਿ ਸਤਿਗੁਰਿ ਪ੍ਰੀਤਿ ਲਗਾਈ ਰਾਮ ॥ ਹਰਿ ਹਰਿ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਰਾਮ ॥ ਹਰਿ ਹਰਿ ਨਾਮੁ ਮੇਰੈ ਮੰਨਿ ਵਸਾਈ ਸਭਿ ਦੂਖ ਵਿਸਾਰਣਹਾਰਾ॥ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧਨੁ ਸਤਿਗੁਰੁ ਹਮਾਰਾ ॥ ਉਠਤ ਬੈਠਤ ਸਤਿਗੁਰੁ ਸੇਵਹ ਜਿਤੁ ਸੇਵਿਐ ਸਾਂਤਿ ਪਾਈ ॥ ਮੇਰੈ ਮਨਿ ਮੇਰੈ ਮਨਿ ਸਤਿਗੁਰ ਪ੍ਰੀਤਿ ਲਗਾਈ ॥ ੧ ॥ [ਪੰਨਾ ੫੭੨]

ਪਦ ਅਰਥ :-ਮੇਰੈ ਮਨਿ-ਮੇਰੇ ਮਨ ਵਿਚ । ਸਤਿਗੁਰਿ-ਗੁਰੂ ਨੇ । ਮੇਰੈ ਮੰਨਿ-

ਮੇਰੇ ਮਨ ਵਿਚ । ਸਭਿ-ਸਾਰੇ । ਵਿਸਾਰਣਹਾਰਾ-ਦੂਰ ਕਰਨ ਜੋਗ। ਧਨੁ ਧਨੁ-ਸਲਾਹੁਣ-
ਜੋਗ । ਸੇਵਹ-ਅਸੀ ਸੇਵਦੇ ਹਾਂ, ਅਸੀ ਸੇਵਾ ਕਰਦੇ ਹਾਂ । ਜਿਤੁ-ਜਿਸ ਦੀ ਰਾਹੀਂ ।
ਜਿਤੁ ਸੇਵਿਐ-ਜਿਸ ਸੇਵਾ ਦੀ ਰਾਹੀਂ । ਸਤਿਗੁਰ ਪ੍ਰੀਤਿ-ਗੁਰੂ ਦੀ ਪ੍ਰੀਤਿ । ੧।

ਅਰਥ :-ਹੇ ਭਾਈ ! ਗੁਰੂ ਨੇ ਮੇਰੇ ਮਨ ਵਿਚ (ਆਪਣੇ ਚਰਨਾਂ ਦੀ) ਪ੍ਰੀਤਿ ਪੈਦਾ
ਕੀਤੀ ਹੈ । ਗੁਰੂ ਨੇ ਮੇਰੇ ਮਨ ਵਿਚ ਪਰਮਾਤਮਾ ਦਾ ਨਾਮ ਵਸਾ ਦਿੱਤਾ ਹੈ । (ਗੁਰੂ ਨੇ)
ਮੇਰੇ ਮਨ ਵਿਚ (ਉਹ) ਹਰਿ-ਨਾਮ ਵਸਾ ਦਿੱਤਾ ਹੈ ਜੋ ਸਾਰੇ ਦੁੱਖ ਦੂਰ ਕਰਨ ਦੀ ਸਮਰਥਾ
ਵਾਲਾ ਹੈ । ਵ੍ਰੁਡੇ ਭਾਗਾਂ ਨਾਲ ਮੈਂ ਸਤਿਗੁਰੂ ਦਾ ਦਰਸ਼ਨ ਕਰ ਲਿਆ ਹੈ । ਮੇਰਾ ਗੁਰੂ
ਬਹੁਤ ਹੀ ਸਲਾਹੁਣ-ਜੋਗ ਹੈ । ਹੁਣ ਮੈਂ ਉਠਦਾ ਬੈਠਦਾ ਹਰ ਵੇਲੇ ਗੁਰੂ ਦੀ ਦੱਸੀ ਸੇਵਾ
ਕਰਦਾ ਹਾਂ ਜਿਸ ਸੇਵਾ ਦੀ ਬਰਕਤਿ ਨਾਲ ਮੈਂ ਆਤਮਕ ਸ਼ਾਂਤੀ ਹਾਸਲ ਕਰ ਲਈ ਹੈ ।
ਹੇ ਭਾਈ ! ਮੇਰੇ ਮਨ ਵਿਚ ਗੁਰੂ ਦਾ ਪਿਆਰ ਪੈਦਾ ਹੋ ਗਿਆ ਹੈ । ੧।

ਹਉ ਜੀਵਾ ਹਉ ਜੀਵਾ ਸਤਿਗੁਰ ਦੇਖਿ ਸਰਸੇ ਰਾਮ ॥ ਹਰਿਨਾਮੇ
ਹਰਿਨਾਮੁ ਦ੍ਰਿੜਾਏ ਜਪਿ ਹਰਿ ਹਰਿ ਨਾਮੁ ਵਿਗਸੇ ਰਾਮ ॥ ਜਪਿ ਹਰਿ ਹਰਿ
ਨਾਮੁ ਕਮਲ ਪਰਗਾਸੇ ਹਰਿਨਾਮੁ ਨਵੰਨਿਧਿ ਪਾਈ॥ ਹਉਮੈ ਰੋਗੁ ਗਇਆ ਦੁਖੁ
ਲਾਥਾ ਹਰਿ ਸਹਜਿ ਸਮਾਧਿ ਲਗਾਈ ॥ ਹਰਿਨਾਮੁ ਵਡਾਈ ਸਤਿਗੁਰ ਤੇ
ਪਾਈ ਸੁਖੁ ਸਤਿਗੁਰ ਦੇਵ ਮਨੁ ਪਰਸੇ ॥ ਹਉ ਜੀਵਾ ਹਉ ਜੀਵਾ ਸਤਿਗੁਰ
ਦੇਖਿ ਸਰਸੇ ॥੨॥ [ਪੰਨਾ ੫੭੨]

ਪਦ ਅਰਥ :-ਹਉ-ਮੈਂ । ਜੀਵਾ-ਜੀਵਾਂ, ਜੀਉ ਪੈਂਦਾ ਹਾਂ, ਮੈਨੂੰ ਆਤਮਕ
ਜੀਵਨ ਮਿਲ ਜਾਂਦਾ ਹੈ । ਦੇਖਿ-ਵੇਖ ਕੇ । ਸਰਸੇ-ਸ-ਰਸੇ, ਰਸ ਨਾਲ ਭਰ ਜਾਂਦਾ ਹੈ ।
ਦ੍ਰਿੜਾਏ-(ਹਿਰਦੇ ਵਿਚ) ਪੱਕਾ ਟਿਕਾ ਦੇਂਦਾ ਹੈ । ਜਪਿ-ਜਪ ਕੇ । ਵਿਗਸੇ-ਖਿੜ
ਆਉਂਦਾ ਹੈ । ਕਮਲ-ਕੋਲ ਫੁੱਲ । ਪਰਗਾਸੇ-ਖਿੜਦਾ ਹੈ । ਨਵੰਨਿਧਿ-ਨੌ ਨਿਧੀਆਂ,
ਦੁਨੀਆ ਦੇ ਸਾਰੇ ਨੌ ਹੀ ਖ਼ਜ਼ਾਨੇ । ਸਹਜਿ-ਆਤਮਕ ਅਡੋਲਤਾ ਵਿਚ । ਸਮਾਧਿ-
ਟਿਕਵੀਂ ਸੁਰਤਿ । ਤੇ-ਤੋਂ । ਪਰਸੇ-ਪਰਸਿ, ਫੁਹ ਕੇ । ੨।

ਅਰਥ :-ਹੇ ਭਾਈ ! ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ
ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ । ਗੁਰੂ ਮੇਰੇ ਮਨ ਵਿਚ ਪਰਮਾਤਮਾ
ਦਾ ਨਾਮ ਪੱਕਾ ਕਰ ਕੇ ਟਿਕਾ ਦੇਂਦਾ ਹੈ, (ਉਸ) ਹਰਿ-ਨਾਮ ਨੂੰ ਜਪ ਜਪ ਕੇ ਮੇਰਾ ਮਨ
ਖਿੜਿਆ ਰਹਿੰਦਾ ਹੈ । ਪਰਮਾਤਮਾ ਦਾ ਨਾਮ ਜਪ ਜਪ ਕੇ ਮੇਰਾ ਹਿਰਦਾ ਕੋਲ-ਫੁੱਲ
ਵਾਂਗ ਖਿੜ ਪੈਂਦਾ ਹੈ, ਹਰਿ-ਨਾਮ ਲੱਭ ਕੇ (ਮੈਨੂੰ ਇਉਂ ਜਾਪਦਾ ਹੈ ਕਿ) ਮੈਂ ਦੁਨੀਆ
ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਲਏ ਹਨ । ਮੇਰੇ ਅੰਦਰੋਂ ਹਉਮੈ ਰੋਗ ਦੂਰ ਹੋ ਗਿਆ

ਹੈ, ਮੇਰਾ ਸਾਰਾ ਦੁੱਖ ਲਹਿ ਗਿਆ ਹੈ, ਹਰਿ-ਨਾਮ ਨੇ ਆਤਮਕ ਅਭੋਲਤਾ ਵਿਚ ਮੇਰੀ ਸੁਰਤਿ ਟਿਕਵੇਂ ਤੌਰ ਤੇ ਜੋੜ ਦਿੱਤੀ ਹੈ। ਹੇ ਭਾਈ ! ਇਹ ਹਰਿ-ਨਾਮ (ਜੋ ਮੇਰੇ ਵਾਸਤੇ ਬੜੀ) ਇੱਜ਼ਤ (ਹੈ), ਮੈਂ ਗੁਰੂ ਪਾਸੋਂ ਹਾਸਲ ਕੀਤਾ ਹੈ, ਗੁਰ-ਦੇਵ (ਦੇ ਚਰਨਾਂ) ਨੂੰ ਛੁਹ ਕੇ ਮੇਰਾ ਮਨ ਆਨੰਦ ਅਨੁਭਵ ਕਰਦਾ ਹੈ। ਹੇ ਭਾਈ ! ਗੁਰੂ ਦਾ ਦਰਸ਼ਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ, (ਮੇਰਾ ਮਨ) ਰਸ ਨਾਲ ਭਰ ਜਾਂਦਾ ਹੈ। ੨।

ਕੋਈ ਆਣਿ ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ਰਾਮ ॥
ਹਉ ਮਨੁ ਤਨੁ ਹਉ ਮਨੁ ਤਨੁ ਦੇਵਾ ਤਿਸੁ ਕਾਟਿ ਸਰੀਰਾ ਰਾਮ ॥ ਹਉ ਮਨੁ
ਤਨੁ ਕਾਟਿ ਕਾਟਿ ਤਿਸੁ ਦੇਈ ਜੋ ਸਤਿਗੁਰ ਬਚਨੁ ਸੁਣਾਏ ॥ ਮੇਰੇ ਮਨਿ
ਬੈਰਾਗੁ ਭਇਆ ਬੈਰਾਗੀ ਮਿਲਿ ਗੁਰ ਦਰਸਨਿ ਸੁਖੁ ਪਾਏ ॥ ਹਰਿ ਹਰਿ
ਕ੍ਰਿਪਾ ਕਰਹੁ ਸੁਖਦਾਤੇ ਦੇਹੁ ਸਤਿਗੁਰ ਚਰਨ ਹਮ ਧੂਰਾ ॥ ਕੋਈ ਆਣਿ
ਕੋਈ ਆਣਿ ਮਿਲਾਵੈ ਮੇਰਾ ਸਤਿਗੁਰੁ ਪੂਰਾ ॥੩॥ [ਪੰਨਾ ੫੦੦]

ਪਦ ਅਰਥ :—ਆਣਿ—ਲਿਆ ਕੇ। ਹਉ—ਮੈਂ। ਦੇਵਾ—ਦੇਵਾਂ, ਮੈਂ ਦਿਆਂਗਾ। ਤਿਸੁ—ਉਸ ਨੂੰ। ਕਾਟਿ—ਕੱਟ ਕੇ। ਦੇਈ—ਦੇਈਂ, ਮੈਂ ਦਿਆਂਗਾ। ਮਨਿ—ਮਨ ਵਿਚ। ਬੈਰਾਗੁ—ਮਿਲਣ ਦੀ ਤਾਂਘ। ਬੈਰਾਗੀ ਮਨਿ—ਵੈਰਾਗੀ ਮਨ ਵਿਚ। ਮਿਲਿ ਗੁਰ—ਗੁਰੂ ਨੂੰ ਮਿਲ ਕੇ। ਦਰਸਨਿ—(ਗੁਰੂ ਦੇ) ਦਰਸਨ ਨਾਲ। ਹਰਿ ਹਰਿ—ਹੇ ਹਰੀ ! ਹਮ—ਮੈਨੂੰ। ਧੂਰਾ—ਧੂੜ। ੩।

ਅਰਥ :—ਜੇ ਕੋਈ ਗੁਰਮੁਖ ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ, ਮੈਂ ਆਪਣਾ ਮਨ ਆਪਣਾ ਸਰੀਰ ਉਸ ਦੇ ਹਵਾਲੇ ਕਰ ਦਿਆਂ, ਆਪਣਾ ਸਰੀਰ ਕੱਟ ਕੇ ਉਸ ਨੂੰ ਦੇ ਦਿਆਂ। ਜੇਹੜਾ ਕੋਈ ਗੁਰਮੁਖ ਮੈਨੂੰ ਗੁਰੂ ਦੇ ਬਚਨ ਸੁਣਾਵੇ, ਮੈਂ ਆਪਣਾ ਮਨ ਕੱਟ ਕੇ ਆਪਣਾ ਤਨ ਕੱਟ ਕੇ (ਮਨ ਤੇ ਤਨ ਦੀ ਅਪਣਤ ਦਾ ਮੌਹ ਕੱਟ ਕੇ) ਉਸ ਦੇ ਹਵਾਲੇ ਕਰ ਦਿਆਂ। ਮੇਰੇ ਉਤਾਵਲੇ ਹੋ ਰਹੇ ਮਨ ਵਿਚ ਗੁਰੂ ਦੇ ਦਰਸ਼ਨ ਦੀ ਤਾਂਘ ਪੈਦਾ ਹੋ ਰਹੀ ਹੈ। ਗੁਰੂ ਨੂੰ ਮਿਲ ਕੇ, ਗੁਰੂ ਦੇ ਦਰਸ਼ਨ ਨਾਲ ਮੇਰਾ ਮਨ ਸੁਖ ਅਨੁਭਵ ਕਰਦਾ ਹੈ।

ਹੇ ਹਰੀ ! ਹੇ ਸੁਖਦਾਤੇ ਹਰੀ ! ਮੇਹਰ ਕਰ, ਮੈਨੂੰ ਪੂਰੇ ਗੁਰੂ ਦੇ ਚਰਨਾਂ ਦੀ ਧੂੜ ਬਖਸ਼। (ਮੇਹਰ ਕਰ, ਕੋਈ ਗੁਰਮੁਖਿ ਸੱਜਣ) ਮੈਨੂੰ ਪੂਰਾ ਗੁਰੂ ਲਿਆ ਕੇ ਮਿਲਾ ਦੇਵੇ। ੩।

ਗੁਰ ਜੇਵਡੁ ਗੁਰ ਜੇਵਡੁ ਦਾਤਾ ਮੈ ਅਵਰੁ ਨ ਕੋਈ ਰਾਮ ॥ ਹਰਿ ਦਾਨੈ
ਹਰਿ ਦਾਨੁ ਦੇਵੈ ਹਰਿਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਹਰਿ ਨਾਮੁ ਜਿਨੈ
ਆਰਾਧਿਆ ਤਿਨ ਕਾ ਦੁਖੁ ਭਰਮੁ ਭਉ ਭਾਗਾ ॥ ਸੇਵਕੁ ਭਾਇ ਮਿਲੇ
ਵਡਭਾਗੀ ਜਿਨ ਗੁਰ ਚਰਨੀ ਮਨੁ ਲਾਗਾ ॥ ਕਹੁ ਨਾਨਕੁ ਹਰਿ ਆਪਿ

ਮਿਲਾਏ ਮਿਲਿ ਸਤਿਗੁਰ ਪੁਰਖ ਸੁਖੁ ਹੋਈ ॥ ਗੁਰੁ ਜੇਵਡੁ ਗੁਰੁ ਜੇਵਡੁ
ਦਾਤਾ ਮੈ ਅਵਰੁਨ ਕੋਈ ॥੪॥੧॥ [ਪੰਨਾ ੫੭੨]

ਪਦ ਅਰਥ :—ਜੇਵਡੁ—ਬਰਾਬਰ ਦਾ । ਮੈ—ਮੈਨੂੰ । ਦਾਨੋ—ਦਾਨੁ । ਨਿਰੰਜਨੁ—
[ਨਿਰ-ਅੰਜਨੁ] ਮਾਇਆ ਦੇ ਮੋਹ ਦੀ ਕਾਲਖ ਤੋਂ ਰਹਿਤ । ਜਿਨਿ—ਜਿਨ੍ਹਾਂ ਨੇ । ਸੇਵਕ
ਭਾਇ—ਸੇਵਕ ਵਾਲੀ ਭਾਵਨਾ ਨਾਲ, ਸੇਵਕ ਵਾਲੇ ਪਿਆਰ ਨਾਲ । ਮਿਲਿ—ਮਿਲ ਕੇ । ੧।

ਅਰਥ :—ਹੇ ਭਾਈ ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ
(ਦਿੱਸਦਾ) (ਕਿਉਂਕਿ) ਗੁਰੂ (ਉਸ ਪਰਮਾਤਮਾ ਦੇ ਨਾਮ ਦਾ) ਦਾਨ ਬਖਸ਼ਦਾ ਹੈ ਜੋ
ਸਰਬ-ਵਿਆਪਕ ਹੈ ਤੇ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ । (ਗੁਰੂ ਦੀ ਕਿਰਪਾ ਨਾਲ)
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹਨਾਂ ਦਾ (ਹਰੇਕ ਕਿਸਮ ਦਾ)
ਦੁੱਖ ਭਰਮ ਤੇ ਭਰ ਦੂਰ ਹੋ ਗਿਆ । ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਮਨ ਗੁਰੂ ਦੇ
ਚਰਨਾਂ ਵਿਚ ਜੁੜ ਗਿਆ, ਉਹ ਸੇਵਕ ਭਾਵਨਾ ਦੀ ਰਾਹੀਂ (ਪਰਮਾਤਮਾ ਵਿਚ) ਮਿਲ
ਗਿਆ ।

ਹੇ ਨਾਨਕ ! ਆਖ—ਪਰਮਾਤਮਾ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ
ਹੈ, ਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਮਿਲ ਕੇ (ਜੀਵ ਦੇ ਅੰਦਰ) ਆਤਮਕ ਆਨੰਦ
ਪੈਦਾ ਹੁੰਦਾ ਹੈ । ਹੇ ਭਾਈ ! ਗੁਰੂ ਦੇ ਬਰਾਬਰ ਦਾ ਦਾਤਾ ਮੈਨੂੰ ਹੋਰ ਕੋਈ ਨਹੀਂ ਦਿੱਸਦਾ
। ੪। ੧।

ਵਡਹੰਸੁ ਮਹਲਾ ੪॥ਹੰਉ ਗੁਰ ਬਿਨੁ ਹੰਉ ਗੁਰ ਬਿਨੁ ਖਰੀ ਨਿਮਾਣੀ
ਰਾਮ ॥ ਜਗ ਜੀਵਨੁ ਜਗ ਜੀਵਨੁ ਦਾਤਾ ਗੁਰ ਮੇਲਿ ਸਮਾਣੀ ਰਾਮ ॥
ਸਤਿਗੁਰੁ ਮੇਲਿ ਹਰਿਨਾਮਿ ਸਮਾਣੀ ਜਪਿ ਹਰਿ ਹਰਿ ਨਾਮੁ ਧਿਆਇਆ ॥
ਜਿਸੁ ਭਾਰਣਿ ਹੰਉ ਢੂੰਢਿ ਢੂਢੇਦੀ ਸੋ ਸਜਣੁ ਹਰਿ ਘਰਿ ਪਾਇਆ ॥ ਏਕ
ਦ੍ਰਿਸੁ ਹਰਿ ਏਕੋ ਜਾਤਾ ਹਰਿ ਆਤਮਰਾਮੁ ਪਛਾਣੀ ॥ ਹੰਉ ਗੁਰ ਬਿਨੁ
ਹੰਉ ਗੁਰ ਬਿਨੁ ਖਰੀ ਨਿਮਾਣੀ ॥੧॥ [ਪੰਨਾ ੫੭੨]

ਪਦ ਅਰਥ :—ਹੰਉ—ਮੈਂ । ਖਰੀ—ਬਹੁਤ । ਨਿਮਾਣੀ—ਆਜਿਜ਼ । ਜਗਜੀਵਨੁ
—ਜਗਤ ਦਾ ਜੀਵਨ, ਜਗਤ ਨੂੰ ਜਿੰਦ ਦੇਣ ਵਾਲਾ । ਗੁਰ ਮੇਲਿ—ਗੁਰੂ ਦੇ ਮਿਲਾਪ ਦੀ
ਰਾਹੀਂ । ਮੇਲਿ ਹਰੀ—ਹਰੀ ਦੇ ਮਿਲਾਪ ਵਿਚ । ਨਾਮਿ—ਨਾਮ ਵਿਚ । ਜਪਿ—ਜਪਿਆ ।
ਜਿਸੁ ਭਾਰਣਿ—ਜਿਸ (ਹਰਿ-ਸੱਜਣ ਨੂੰ ਮਿਲਣ) ਦੀ ਖ਼ਾਤਰ । ਘਰਿ—ਹਿਰਦੇ ਵਿਚ ।
ਦ੍ਰਿਸੁ—ਨਿਗਾਹ । ਏਕੋ—ਇਕ ਨੂੰ ਹੀ । ਜਾਤਾ—ਪਛਾਣਿਆ । ਆਤਮ ਰਾਮੁ—ਸਰਬ-
ਵਿਆਪਕ ਪ੍ਰਭੂ । ੧।

ਅਰਥ :—ਗੁਰੂ ਤੋਂ ਬਿਨਾ ਮੈਂ ਬਹੁਤ ਹੀ ਆਜਿਜ਼ ਸਾਂ । (ਜਦੋਂ ਗੁਰੂ ਮਿਲ ਪਿਆ, ਤਦੋਂ ਮੈਨੂੰ) ਜਗਤ ਦਾ ਜੀਵਨ ਦਾਤਾਰ ਪ੍ਰਭੂ (ਮਿਲ ਪਿਆ), ਗੁਰੂ ਦੇ ਮਿਲਾਪ ਦੀ ਬਰਕਤਿ ਨਾਲ ਮੈਂ (ਜਗ-ਜੀਵਨ ਪ੍ਰਭੂ ਵਿਚ) ਲੀਨ ਹੋ ਗਈ । (ਜਦੋਂ) ਗੁਰੂ (ਮਿਲਿਆ), ਤਦੋਂ ਮੈਂ ਪਰਮਾਤਮਾ ਦੇ ਮਿਲਾਪ ਵਿਚ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਗਈ, ਮੈਂ ਪਰਮਾਤਮਾ ਦਾ ਨਾਮ ਜਪਣਾ ਸ਼ੁਰੂ ਕਰ ਦਿੱਤਾ, ਨਾਮ ਆਰਾਧਣਾ ਸ਼ੁਰੂ ਕਰ ਦਿੱਤਾ । ਜਿਸ ਸੱਜਣ-ਪ੍ਰਭੂ ਨੂੰ ਮਿਲਣ ਦੀ ਖ਼ਾਤਰ ਮੈਂ ਇਤਨੀ ਭਾਲ ਕਰ ਰਹੀ ਸਾਂ ਉਹ ਸੱਜਣ-ਹਰੀ ਮੈਂ ਆਪਣੇ ਹਿਰਦੇ ਵਿਚ ਲੱਭ ਲਿਆ । ਮੈਂ ਇਕ ਨਿਗਾਹ ਨਾਲ ਇਕ ਪਰਮਾਤਮਾ ਨੂੰ (ਹਰ ਥਾਂ ਵੱਸਦਾ) ਸਮਝ ਲਿਆ, ਮੈਂ ਸਰਬ-ਵਿਆਪਕ ਰਾਮ ਨੂੰ ਪਛਾਣ ਲਿਆ । ਗੁਰੂ ਤੋਂ ਬਿਨਾ ਮੈਂ (ਪਹਿਲਾਂ) ਬਹੁਤ ਹੀ ਆਜਿਜ਼ ਹਾਂ ।੧।

ਜਿਨਾ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿਪ੍ਰਭੁ ਮੇਲਿ ਮਿਲਾਏ ਰਾਮ ॥ ਤਿਨ ਚਰਣ ਤਿਨ ਚਰਣ ਸਰੇਵਹ ਹਮ ਲਾਗਹ ਤਿਨ ਕੈ ਪਾਏ ਰਾਮ ॥ ਹਰਿ ਹਰਿ ਚਰਣ ਸਰੇਵਹ ਤਿਨ ਕੇ ਜਿਨ ਸਤਿਗੁਰੁ ਪੁਰਖੁ ਪ੍ਰਭੁ ਧੁਾਇਆ ॥ ਤੂ ਵਡਦਾਤਾ ਅੰਤਰਜਾਮੀ ਮੇਰੀ ਸਰਧਾ ਪੂਰਿ ਹਰਿ ਰਾਇਆ ॥ ਗੁਰਸਿਖ ਮੇਲਿ ਮੇਰੀ ਸਰਧਾ ਪੂਰੀ ਅਨਦਿਨੁ ਰਾਮ ਗੁਣ ਗਾਏ ॥ ਜਿਨ ਸਤਿਗੁਰੁ ਜਿਨ ਸਤਿਗੁਰੁ ਪਾਇਆ ਤਿਨ ਹਰਿਪ੍ਰਭੁ ਮੇਲਿ ਮਿਲਾਏ ॥੨॥ [ਪੰਨਾ ੫੭੩]

ਪਦ ਅਰਥ :—ਜਿਨ-ਜਿਨ੍ਹਾਂ ਨੇ । ਮੇਲਿ-ਮੇਲ ਵਿਚ, ਆਪਣੇ ਚਰਨਾਂ ਦੇ ਮਿਲਾਪ ਵਿਚ । ਸਰੇਵਹ-ਅਸੀ ਸੇਵਦੇ ਹਾਂ, ਸੇਵਾ ਕਰਨ ਨੂੰ ਤਿਆਰ ਹਾਂ । ਲਾਗਹ-ਅਸੀ ਲੱਗਦੇ ਹਾਂ, ਅਸੀ ਲੱਗਣ ਨੂੰ ਤਿਆਰ ਹਾਂ । ਕੈ ਪਾਏ-ਦੇ ਚਰਨੀਂ । ਹਰਿ ਹਰਿ-ਹੇ ਹਰੀ ! ਧੁਾਇਆ-ਆਰਾਧਿਆ, ਹਿਰਦੇ ਵਿਚ ਵਸਾਇਆ । ਅੰਤਰਜਾਮੀ-ਦਿਲ ਦੀ ਜਾਣਨ ਵਾਲਾ । ਸਰਧਾ-ਤਾਂਘ । ਪੂਰਿ-ਪੂਰੀ ਕਰ । ਹਰਿ ਰਾਇਆ-ਹੇ ਪ੍ਰਭੂ ਪਾਤਸ਼ਾਹ ! ਗੁਰਸਿਖ ਮੇਲਿ-ਗੁਰ ਸਿੱਖਾਂ ਦੇ ਮਿਲਾਪ ਵਿਚ । ਪੂਰੀ-ਪੂਰੀ ਹੋ ਸਕਦੀ ਹੈ ! ਅਨਦਿਨੁ-ਹਰ ਰੋਜ਼, ਹਰ ਵੇਲੇ । ਗਾਏ-ਗਾਂਦਾ ਹੈ ।੨।

ਅਰਥ :—ਹੇ ਭਾਈ ! ਜਿਨ੍ਹਾਂ (ਵਡਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ । ਮੈਂ ਉਹਨਾਂ ਦੇ ਚਰਨਾਂ ਦੀ ਸੇਵਾ ਕਰਨ ਨੂੰ ਤਿਆਰ ਹਾਂ, ਉਹਨਾਂ ਦੀ ਚਰਨੀਂ ਲੱਗਣ ਨੂੰ ਤਿਆਰ ਹਾਂ । ਹੇ ਹਰੀ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ (ਤੈਨੂੰ) ਪ੍ਰਭੂ ਨੂੰ ਹਿਰਦੇ ਵਿਚ ਟਿਕਾ ਲਿਆ ਹੈ, ਮੈਂ ਉਹਨਾਂ ਦੀ ਸੇਵਾ ਕਰਨੀ ਚਾਹੁੰਦਾ ਹਾਂ । ਹੇ ਪ੍ਰਭੂ ਪਾਤਸ਼ਾਹ ! ਤੂੰ

ਵਡਾ ਦਾਤਾਰ ਹੈ, ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਮੇਰੀ ਇਹ ਤਾਂਘ ਪੂਰੀ ਕਰ।

ਹੇ ਭਾਈ ! ਮੇਰੀ ਇਹ ਤਾਂਘ ਗੁਰਸਿੱਖਾਂ ਦੀ ਸੰਗਤਿ ਵਿਚ ਹੀ ਪੂਰੀ ਹੋ ਸਕਦੀ ਹੈ (ਜਿਸ ਨੂੰ ਗੁਰਸਿੱਖਾਂ ਦੀ ਸੰਗਤਿ ਪ੍ਰਾਪਤ ਹੁੰਦੀ ਹੈ, ਉਹ) ਹਰ ਵੇਲੇ ਪਰਮਾਤਮਾ ਦੇ ਕੁਟ ਕਾਟ ਲੱਗ ਪੈਂਦਾ ਹੈ। ਜਿਨ੍ਹਾਂ (ਵਡ-ਭਾਗੀਆਂ) ਨੇ ਗੁਰੂ ਲੱਭ ਲਿਆ, ਉਹਨਾਂ ਨੂੰ ਹਰਿ-ਪ੍ਰਭੂ ਆਪਣੇ ਚਕਨਾਂ ਵਿਚ ਜੋੜ ਲੈਂਦਾ ਹੈ।੨।

ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ਰਾਮ। ਹਰਿਨਾਮੋ ਹਰਿਨਾਮੁ ਸੁਣਾਏ ਮੇਰਾ ਪ੍ਰੀਤਮਾ ਆਧਾਰੇ ਰਾਮ ॥ ਹਰਿ ਹਰਿ ਨਾਮੁ ਮੇਰਾ ਪ੍ਰਾਨ ਸਖਾਈ ਤਿਸੁ ਬਿਨੁ ਘੜੀ ਨਿਮਖ ਨਹੀ ਜੀਵਾਂ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਹਰਿ ਆਪੇ ਸਰਧਾ ਲਾਇ ਮਿਲਾਏ ਹਰਿ ਆਪੇ ਆਪਿ ਸਵਾਰੇ ॥ ਹੰਉ ਵਾਰੀ ਹੰਉ ਵਾਰੀ ਗੁਰਸਿਖ ਮੀਤ ਪਿਆਰੇ ॥੩॥ [ਪੰਨਾ ੫੨੩]

ਪਦ ਅਰਥ :—ਹੰਉ-ਮੈਂ। ਵਾਰੀ-ਸਦਕੇ, ਕੁਰਬਾਨ। ਨਾਮੋ-ਨਾਮੁ ਹੀ। ਆਧਾਰੇ-ਆਸਰਾ। ਪ੍ਰਾਨ ਸਖਾਈ-ਜਿੰਦ ਦਾ ਸਾਥੀ। ਨਿਮਖ-[ਨਿਸੇਥ] ਅੱਖ ਝਮਕਣ ਜਿਤਨਾ ਸਮਾ। ਗੁਰਮੁਖਿ-ਗੁਰੂ ਦੇ ਸਨਮੁਖ ਹੋ ਕੇ। ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ। ਆਪੇ-ਆਪ ਹੀ। ਸਰਧਾ-ਨਿਸ਼ਚਾ, ਤਾਂਘ। ਸਵਾਰੇ-ਜੀਵਨ ਸੋਹਣਾ ਬਣਾਂਦਾ ਹੈ।੩।

ਅਰਥ :—ਮੈਂ ਉਸ ਪਿਆਰੇ ਮਿੱਤਰ ਗੁਰ-ਸਿੱਖ ਤੋਂ ਸਦਕੇ ਜਾਂਦਾ ਹਾਂ ਸਦਕੇ ਜਾਂਦਾ ਹਾਂ, ਜੋਹੜਾ ਸੈਨੂੰ ਸਦਾ ਪਰਮਾਤਮਾ ਦਾ ਨਾਮ ਸੁਣਾਂਦਾ ਰਹੇ। ਪਰਮਾਤਮਾ ਦਾ ਨਾਮ ਹੀ ਮੇਰਾ ਮਿੱਤਰ ਹੈ, (ਮੇਰੀ ਜ਼ਿੰਦਗੀ ਦਾ) ਆਸਰਾ ਹੈ ਪਰਮਾਤਮਾ ਦਾ ਨਾਮ ਮੇਰੀ ਜਿੰਦ ਦਾ ਸਾਥੀ ਹੈ, ਉਸ (ਨਾਮ) ਤੋਂ ਬਿਨਾ ਮੈਂ ਇਕ ਘੜੀ ਭਰ ਅੱਖ ਦੇ ਝਮਕਣ ਜਿਤਨੇ ਸਮੇਂ ਲਈ ਭੀ ਨਹੀਂ ਰਹਿ ਸਕਦਾ। ਸੁਖਾਂ ਦੇ ਦੇਣ ਵਾਲਾ ਪ੍ਰਭੂ ਜੇ ਮੇਹਰ ਕਰੇ, ਤਾਂ ਹੀ ਮੈਂ ਗੁਰੂ ਦੇ ਸਨਮੁਖ ਰਹਿ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਸਕਦਾ ਹਾਂ।

ਹੇ ਭਾਈ ! ਪਰਮਾਤਮਾ ਆਪ ਹੀ ਆਪਣੇ (ਮਿਲਾਪ ਦੀ) ਤਾਂਘ ਪੈਦਾ ਕਰਦਾ ਹੈ ਆਪ ਹੀ (ਆਪਣੇ ਚਰਨਾਂ ਵਿਚ) ਜੋੜਦਾ ਹੈ। ਪਰਮਾਤਮਾ ਆਪ ਹੀ (ਆਪਣਾ ਨਾਮ ਦੇ ਕੇ ਮਨੁੱਖ ਦਾ ਜੀਵਨ) ਸੋਹਣਾ ਬਣਾਂਦਾ ਹੈ। ਮੈਂ ਗੁਰੂ ਦੇ ਸਿੱਖ ਤੋਂ ਪਿਆਰੇ ਮਿੱਤਰ ਤੋਂ ਸਦਕੇ ਜਾਂਦਾ ਹਾਂ, ਕੁਰਬਾਨ ਜਾਂਦਾ ਹਾਂ।੩।

ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ਰਾਮ ॥ ਹਰਿ ਆਪੇ

ਹਰਿ ਆਪੇ ਮੇਲੈ ਕਰੈ ਸੋ ਹੋਈ ਰਾਮ ॥ ਜੋ ਹਰਿ ਪ੍ਰਭ ਭਾਵੈ ਸੋਈ ਹੋਵੈ ਅਵਰੁ
ਨ ਕਰਣਾ ਜਾਈ ॥ ਬਹੁਤੁ ਸਿਆਣਪ ਲਇਆ ਨ ਜਾਈ ਕਰਿ ਥਾਕੇ ਸਭਿ
ਚਤੁਰਾਈ ॥ ਗੁਰ ਪ੍ਰਸਾਦਿ ਜਨ ਨਾਨਕ ਦੇਖਿਆ ਮੈ ਹਰਿ ਬਿਨੁ ਅਵਰੁ ਨ
ਕੋਈ ॥ ਹਰਿ ਆਪੇ ਹਰਿ ਆਪੇ ਪੁਰਖੁ ਨਿਰੰਜਨੁ ਸੋਈ ॥ ੪ ॥ ੨ ॥

[ਪੰਨਾ ੫੭੩]

ਪਦ ਅਰਥ :-ਆਪੇ—ਆਪ ਹੀ । ਪੁਰਖੁ—ਸਰਬ-ਵਿਆਪਕ । ਨਿਰੰਜਨੁ—
[ਨਿਰ-ਅੰਜਨ] ਮਾਇਆ ਦੇ ਪ੍ਰਭਾਵ ਤੋਂ ਰਹਿਤ । ਪ੍ਰਭ ਭਾਵੈ—ਪ੍ਰਭੂ ਨੂੰ ਚੰਗਾ ਲੱਗਦਾ
ਹੈ । ਅਵਰੁ—ਕੁਝ ਹੋਰ । ਸਭਿ—ਸਾਰੇ । ਪ੍ਰਸਾਦਿ—ਕਿਰਪਾ ਨਾਲ । ੪ ।

ਅਰਥ :-ਹੇ ਭਾਈ ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ
ਪਰਮਾਤਮਾ (ਸਭ ਕੁਝ ਕਰਨ ਜੋਗਾ) ਆਪ ਹੀ ਆਪ ਹੈ । ਉਹ ਪਰਮਾਤਮਾ ਆਪ
ਹੀ (ਜੀਵਾਂ ਨੂੰ ਆਪਣੇ ਚਰਨਾਂ ਵਿਚ) ਮਿਲਾਂਦਾ ਹੈ, ਜੋ ਕੁਝ ਉਹ ਕਰਦਾ ਹੈ ਉਹੀ ਵਰ-
ਤਦਾ ਹੈ । ਹੇ ਭਾਈ ! ਜੋ ਕੁਝ ਪਰਮਾਤਮਾ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ, (ਉਸ
ਦੀ ਰਜ਼ਾ ਦੇ ਉਲਟ) ਹੋਰ ਕੁਝ ਭੀ ਨਹੀਂ ਕੀਤਾ ਜਾ ਸਕਦਾ ।

ਹੇ ਦਾਸ ਨਾਨਕ ! (ਆਖ—) ਮੈਂ ਗੁਰੂ ਦੀ ਕਿਰਪਾ ਨਾਲ (ਉਸ ਪਰਮਾਤਮਾ
ਦਾ)ਦਰਸ਼ਨ ਕੀਤਾ ਹੈ । ਮੈਨੂੰ ਪਰਮਾਤਮਾ ਤੋਂ ਬਿਨਾ ਹੋਰ ਕੋਈ (ਸਹਾਰਾ) ਨਹੀਂ
(ਦਿੱਸਦਾ) । ਹੇ ਭਾਈ ! ਸਰਬ-ਵਿਆਪਕ ਤੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪਰ-
ਮਾਤਮਾ ਆਪ ਹੀ (ਸਭ ਕੁਝ ਕਰਨ ਜੋਗਾ) ਹੈ । ੪ । ੨ ।

ਵਡਹੰਸੁ ਮਹਲਾ ੪ ॥ ਹਰਿ ਸਤਿਗੁਰੁ ਹਰਿ ਸਤਿਗੁਰੁ ਮੇਲਿ ਹਰਿ
ਸਤਿਗੁਰੁ ਚਰਣ ਹਮ ਭਾਇਆ ਰਾਮ ॥ ਤਿਮਰ ਅਗਿਆਨੁ ਗਵਾਇਆ ਗੁਰੁ
ਗਿਆਨੁ ਅੰਜਨੁ ਗੁਰਿ ਪਾਇਆ ਰਾਮ ॥ ਗੁਰੁ ਗਿਆਨੁ ਅੰਜਨੁ ਸਤਿਗੁਰੁ
ਪਾਇਆ ਅਗਿਆਨੁ ਅੰਧੇਰ ਬਿਨਾਸੇ ॥ ਸਤਿਗੁਰੁ ਸੇਵਿ ਪਰਮ ਪਦੁ
ਪਾਇਆ ਹਰਿ ਜਪਿਆ ਸਾਸ ਗਿਰਾਸੇ ॥ ਜਿਨ ਕੰਉ ਹਰਿਪ੍ਰਭਿ ਕਿਰਪਾ
ਧਾਰੀ ਤੇ ਸਤਿਗੁਰੁ ਸੇਵਾ ਲਾਇਆ ॥ ਹਰਿ ਸਤਿਗੁਰੁ ਹਰਿ ਸਤਿਗੁਰੁ ਮੇਲਿ
ਹਰਿ ਸਤਿਗੁਰੁ ਚਰਣ ਹਮ ਭਾਇਆ ॥ ੧ ॥ [ਪੰਨਾ ੫੭੩]

ਪਦ ਅਰਥ :-ਹਰਿ—ਹੇ ਹਰੀ ! ਮੇਲਿ—ਮਿਲਾਪ ਵਿਚ । ਸਤਿਗੁਰੁ ਮੇਲਿ—ਗੁਰੂ
ਦੇ ਮਿਲਾਪ ਵਿਚ (ਰੱਖ), ਗੁਰੂ ਦੇ ਚਰਨਾਂ ਵਿਚ ਰੱਖ । ਹਮ—ਮੈਨੂੰ, ਸਾਨੂੰ । ਭਾਇਆ—
ਚੰਗੇ ਲੱਗਦੇ ਹਨ । ਤਿਮਰ—ਹਨੇਰਾ । ਅਗਿਆਨੁ—ਬੇ-ਸਮਝੀ, ਆਤਮਕ ਜੀਵਨ ਵਲੋਂ
ਬੇ-ਸਮਝੀ । ਗਿਆਨੁ—ਆਤਮਕ ਜੀਵਨ ਦੀ ਸੂਝ । ਅੰਜਨੁ—ਸੁਰਮਾ । ਗੁਰਿ—ਗੁਰੂ ਦੇ
ਰਾਹੀਂ । ਸਤਿਗੁਰੁ—ਗੁਰੂ ਦੀ ਰਾਹੀਂ । ਅੰਧੇਰ—ਹਨੇਰੇ । ਸੇਵਿ—ਸੇਵਾ ਕਰ ਕੇ । ਪਰਾ

ਪਦੁ-ਸਭ ਤੋਂ ਉੱਚਾ ਦਰਜਾ । ਸਾਸ ਗਿਰਾਸੇ-ਹਰੇਕ ਸਾਹ ਤੇ ਗਿਰਾਹੀ ਨਾਲ । ਪ੍ਰਭਿ-
ਪ੍ਰਭੁ ਨੇ । ਤੇ-ਉਹ ਬੰਦੇ । ੧ ।

ਅਰਥ :-ਹੇ ਹਰੀ ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਮੈਨੂੰ ਗੁਰੂ ਦੇ ਚਰਨਾਂ ਵਿਚ
ਰੱਖ । ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ । (ਜਿਸ ਮਨੁੱਖ ਨੇ) ਗੁਰੂ ਦੀ ਰਾਹੀਂ
ਆਤਮਕ ਜੀਵਨ ਦੀ ਸੂਝ (ਦਾ) ਸੁਰਮਾ ਹਾਸਲ ਕਰ ਲਿਆ, (ਉਸ ਨੇ ਆਪਣੇ
ਅੰਦਰੋਂ) ਆਤਮਕ ਜੀਵਨ ਵਲੋਂ ਬੇਸਮਝੀ (ਦਾ) ਹਨੇਰਾ ਦੂਰ ਕਰ ਲਿਆ ।

ਜਿਸ ਮਨੁੱਖ ਨੇ ਗੁਰੂ ਪਾਸੋਂ ਗਿਆਨ ਦਾ ਸੁਰਮਾ ਲੈ ਲਿਆ ਉਸ ਮਨੁੱਖ ਦੇ
ਅਗਿਆਨ ਦੇ ਹਨੇਰੇ ਨਾਸ ਹੋ ਜਾਂਦੇ ਹਨ । ਗੁਰੂ ਦੀ ਦੱਸੀ ਸੇਵਾ ਕਰ ਕੇ ਉਹ ਮਨੁੱਖ
ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ, ਉਹ ਮਨੁੱਖ ਹਰੇਕ ਸਾਹ ਨਾਲ
ਹਰੇਕ ਗਿਰਾਹੀ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ ।

ਹੇ ਭਾਈ ! ਹਰਿ-ਪ੍ਰਭੁ ਨੇ ਜਿਨ੍ਹਾਂ ਮਨੁੱਖਾਂ ਉਤੇ ਮੋਹਰ ਕੀਤੀ, ਉਹਨਾਂ ਨੂੰ ਉਸ ਨੇ
ਗੁਰੂ ਦੀ ਸੇਵਾ ਵਿਚ ਜੋੜ ਦਿੱਤਾ । ਹੇ ਹਰੀ ! ਮੈਨੂੰ ਗੁਰੂ ਦੇ ਚਰਨਾਂ ਵਿਚ ਰੱਖ, ਗੁਰੂ ਦੇ
ਚਰਨਾਂ ਵਿਚ ਰੱਖ, ਗੁਰੂ ਦੇ ਚਰਨ ਮੈਨੂੰ ਪਿਆਰੇ ਲੱਗਦੇ ਹਨ । ੧ ।

ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ ਨ
ਜਾਈ ਰਾਮੁ ॥ ਹਰਿਨਾਮੇ ਹਰਿਨਾਮੁ ਦੇਵੈ ਮੇਰਾ ਅੰਤਿ ਸਖਾਈ ਰਾਮੁ ॥
ਹਰਿ ਹਰਿ ਨਾਮੁ ਮੇਰਾ ਅੰਤਿ ਸਖਾਈ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ॥

ਜਿਥੈ ਪੁਤੁ ਕਲਤੁ ਕੋਈ ਬੇਲੀ ਨਾਹੀ ਤਿਥੈ ਹਰਿ ਹਰਿ ਨਾਮਿ ਛਡਾ-
ਇਆ ॥ ਧਨੁ ਧਨੁ ਸਤਿਗੁਰੁ ਪੁਰਖੁ ਨਿਰੰਜਨੁ ਜਿਤੁ ਮਿਲਿ ਹਰਨਾਮੁ
ਧਿਆਈ ॥ ਮੇਰਾ ਸਤਿਗੁਰੁ ਮੇਰਾ ਸਤਿਗੁਰੁ ਪਿਆਰਾ ਮੈ ਗੁਰ ਬਿਨੁ ਰਹਣੁ
ਨ ਜਾਈ ॥ ੨ ॥ [ਪੰਨਾ ੫੭੩]

ਪਦ ਅਰਥ :-ਨਾਮੋ-ਨਾਮੁ ਹੀ । ਅੰਤਿ-ਅਖੀਰ ਵੇਲੇ । ਸਖਾਈ-ਮਿੱਤਰ ।
ਗੁਰਿ-ਗੁਰੂ ਨੇ । ਸਤਿਗੁਰਿ-ਸਤਿਗੁਰੂ ਨੇ । ਕਲਤੁ-ਇਸਤ੍ਰੀ । ਬੇਲੀ-ਮਦਦਗਾਰ ।
ਨਾਮਿ-ਨਾਮੁ ਨੇ । ਜਿਤੁ-ਜਿਸ ਵਿਚ । ਮਿਲਿ-ਮਿਲ ਕੇ । ੨ ।

ਅਰਥ :-ਹੇ ਭਾਈ ! ਮੈਨੂੰ ਮੇਰਾ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ
ਬਿਨਾ ਮੈਥੋਂ ਰਿਹਾ ਨਹੀਂ ਜਾ ਸਕਦਾ । ਗੁਰੂ ਮੈਨੂੰ ਉਹ ਹਰਿ - ਨਾਮ ਦਿੰਦਾ ਹੈ ਜੋਹੜਾ
ਅੰਤ ਵੇਲੇ ਮੇਰਾ ਸਾਥੀ ਬਣੇਗਾ । ਗੁਰੂ ਨੇ ਉਹ ਹਰਿ-ਨਾਮ ਮੇਰੇ ਹਿਰਦੇ ਵਿਚ ਪੱਕਾ ਕਰ
ਦਿੱਤਾ ਹੈ ਜੋਹੜਾ ਅਖੀਰ ਵੇਲੇ ਮੇਰਾ ਮਿੱਤਰ ਬਣਨ ਵਾਲਾ ਹੈ, ਜਿਸ ਥਾਂ ਪੁਤੁ ਇਸਤ੍ਰੀ
ਕੋਈ ਭੀ ਮਦਦਗਾਰ ਨਹੀਂ ਬਣਦਾ, ਉਥੇ ਹਰਿ-ਨਾਮ ਨੇ ਹੀ (ਜੀਵ ਨੂੰ ਬਿਪਤਾ ਤੋਂ)
ਛੁਡਾਣਾ ਹੈ ।

ਪੰਨ ਹੈ ਗੁਰੂ, ਗੁਰੂ ਨਿਕਲੇਪਾ ਪਰਮਾਤਮਾ ਦਾ ਰੂਪ ਹੈ, ਉਸ ਗੁਰੂ ਵਿਚ ਲੀਨ ਹੋ ਕੇ ਮੈਂ ਪਰਮਾਤਮਾ ਦਾ ਨਾਮ ਸਿਮਰਦਾ ਹਾਂ। ਹੇ ਭਾਈ ! ਮੈਨੂੰ ਗੁਰੂ ਬਹੁਤ ਪਿਆਰਾ ਲੱਗਦਾ ਹੈ, ਗੁਰੂ ਤੋਂ ਬਿਨਾ ਮੈਂ ਰਹਿ ਨਹੀਂ ਸਕਦਾ । ੨।

ਜਿ ਨੀ ਦਰਸਨੁ ਜਿ ਨੀ ਦਰਸਨੁ ਸਤਿਗੁਰ ਪੁਰਖ ਨ ਪਾਇਆ ਰਾਮ ॥
ਤਿਨ ਨਿਹਫਲੁ ਤਿਨ ਨਿਹਫਲੁ ਜਨਮੁ ਸਭੁ ਬ੍ਰਿਥਾ ਗਵਾਇਆ ਰਾਮ ॥
ਨਿਹਫਲੁ ਜਨਮੁ ਤਿਨ ਬ੍ਰਿਥਾ ਗਵਾਇਆ ਤੇ ਸਾਕਤ ਮੁਏ ਮਰਿ ਝੁਰੇ ॥
ਘਰਿ ਹੋਏ ਰਤਨਿ ਪਦਾਰਥਿ ਭੂਖੇ ਭਾਗਹੀਣ ਹਰਿ ਦੂਰੇ ॥ ਹਰਿ ਹਰਿ ਤਿਨ
ਕਾ ਦਰਸੁ ਨ ਕਰੀਅਹੁ ਜਿਨਿ ਹਰਿ ਹਰਿ ਨਾਮੁ ਨ ਧਿਆਇਆ ॥ ਜਿ ਨੀ
ਦਰਸਨੁ ਜਿ ਨੀ ਦਰਸਨੁ ਸਤਿਗੁਰ ਪੁਰਖ ਨਾ ਪਾਇਆ ॥੩॥ [ਪੰਨਾ ੫੭੪]

ਪਦ ਅਰਥ :- ਸਤਿਗੁਰ ਦਰਸਨੁ-ਗੁਰੂ ਦਾ ਦਰਸਨ । ਨਿਹਫਲੁ-ਬੇ-ਫਾਇਦਾ ।
ਸਭੁ-ਸਾਰਾ । ਬ੍ਰਿਥਾ-ਵਿਆਰਥ । ਤੇ-ਉਹ ਬੰਦੇ [ਬਹੁ ਵਚਨ] । ਸਾਕਤ-ਰੱਬ ਨਾਲੋਂ
ਟੁੱਟੇ ਹੋਏ । ਮੁਏ-ਆਤਮਕ ਮੌਤੋਂ ਮਰ ਗਏ । ਮਰਿ-ਆਤਮਕ ਮੌਤ ਸਹੇਤ ਕੇ । ਝੁਰੇ-
ਦੁਖੀ ਹੁੰਦੇ ਰਹੇ । ਘਰਿ ਹੋਏ ਰਤਨਿ-ਘਰ ਵਿਚ ਰਤਨ ਦੇ ਹੁੰਦਿਆਂ । ਭੂਖੇ-ਤ੍ਰਿਸ਼ਨਾ ਦੇ
ਅਧੀਨ । ਕਰੀਅਹੁ-ਤੁਸੀਂ ਨਾਂਹ ਕਰਿਹੋ । ੩।

ਅਰਥ :- ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਮਹਾਪੁਰਖ ਦਾ ਦਰਸਨ ਨਹੀਂ
ਕੀਤਾ, ਉਹਨਾਂ ਦਾ ਜਨਮ ਬੇ-ਫਾਇਦਾ ਗਿਆ, ਉਹਨਾਂ ਨੇ ਸਾਰਾ ਮਨੁੱਖਾ ਜੀਵਨ
ਵਿਆਰਥ ਗਵਾ ਲਿਆ । ਉਹਨਾਂ ਨੇ ਆਪਣਾ ਜਨਮ ਵਿਆਰਥ ਅਕਾਰਥ ਗਵਾ ਲਿਆ,
ਪਰਮਾਤਮਾ ਨਾਲੋਂ ਟੁੱਟੇ ਹੋਏ ਉਹ ਮਨੁੱਖ ਆਤਮਕ ਮੌਤੋਂ ਮਰ ਗਏ, ਆਤਮਕ ਮੌਤ
ਸਹੇਤ ਕੇ ਉਹ (ਸਾਰੀ ਉਮਰ) ਦੁੱਖੀ ਹੀ ਰਹੇ । ਹਿਰਦੇ-ਘਰ ਵਿਚ ਕੀਮਤੀ ਨਾਮ-ਰਤਨ
ਹੁੰਦਿਆਂ ਭੀ ਉਹ ਬਦ-ਨਸੀਬ ਮਰੂੰ-ਮਰੂੰ ਹੀ ਕਰਦੇ ਰਹੇ, ਤੇ, ਪਰਮਾਤਮਾ ਤੋਂ ਵਿਛੁੜੇ
ਰਹੇ ।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਜਿਨ੍ਹਾਂ ਨੇ
ਗੁਰੂ ਮਹਾ ਪੁਰਖ ਦਾ ਦਰਸਨ ਨਹੀਂ ਕੀਤਾ, ਰੱਬ ਕਰ ਕੇ ਤੁਸਾਂ ਉਹਨਾਂ ਦਾ ਦਰਸਨ
ਨਾਹ ਕਰਨਾ । ੩।

ਹਮ ਚਾੜ੍ਹਕ ਹਮ ਚਾੜ੍ਹਕ ਦੀਨ ਹਰਿ ਪਾਸਿ ਬੇਨੰਤੀ ਰਾਮ ॥ ਗੁਰ
ਮਿਲਿ ਗੁਰ ਮੇਲਿ ਮੇਰਾ ਪਿਆਰਾ ਹਮ ਸਤਿਗੁਰ ਕਰਹ ਭਗਤੀ ਰਾਮ ॥
ਹਰਿ ਹਰਿ ਸਤਿਗੁਰ ਕਰਹ ਭਗਤੀ ਜਾਂ ਹਰਿਪ੍ਰਭੁ ਕਿਰਪਾ ਧਾਰੇ ॥ ਮੈ ਗੁਰ
ਬਿਨੁ ਅਵਰੁ ਨ ਕੋਈ ਬੇਲੀ ਗੁਰੁ ਸਤਿਗੁਰੁ ਪਾਣ ਯਾਰੇ ॥ ਕਹੁ ਨਾਨਕ

ਗੁਰਿ ਨਾਮੁ ਦ੍ਰਿੜਾਇਆ ਹਰਿ ਹਰਿ ਨਾਮੁ ਹੇਰਿ ਸਤੀ ॥ ਹਮ ਚਾੜ੍ਹਕ ਹਮ
ਚਾੜ੍ਹਕ ਦੀਨ ਹਰਿ ਪਾਸਿ ਬੇਨੰਤੀ ॥ ੪ ॥ ੩ ॥ [ਪੰਨਾ ੫੭੪]

ਪਦ ਅਰਥ :- ਚਾੜ੍ਹਕ—ਪਪੀਹਿ । ਹਮ—ਅਸੀ । ਦੀਨ—ਨਿਮਾਣੇ । ਗੁਰ ਮਿਲਿ—
ਗੁਰੂ ਨੂੰ ਮਿਲ ਕੇ । ਮੇਲਿ—ਮਿਲਾ । ਕਰਹ—ਅਸੀ ਕਰੀਏ, ਮੈਂ ਕਰਾਂਗਾ । ਜਾਂ—ਜਦੋਂ ।
ਪ੍ਰਾਣ ਘਾਟੇ—ਮੇਰੀ ਜਿੰਦ । ਗੁਰਿ—ਗੁਰੂ ਨੇ । ਸਤੀ—ਸਤਿ, ਸਦਾ ਕਾਇਮ ਰਹਿਣ ਵਾਲਾ
। ੪ ।

ਅਰਥ :- (ਹੇ ਭਾਈ ! ਪਰਮਾਤਮਾ ਸਾਡਾ ਬੱਦਲ ਹੈ) ਅਸੀ ਨਿਮਾਣੇ ਪਪੀਹਿ ਹਾਂ
(ਮੈਂ ਨਿਮਾਣਾ ਪਪੀਹਾ ਹਾਂ), ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੇਰਾ
ਪਿਆਰਾ ਗੁਰੂ ਮਿਲਾ, ਗੁਰੂ ਸਤਿਗੁਰੂ ਨੂੰ ਮਿਲ ਕੇ ਮੈਂ ਪਰਮਾਤਮਾ ਦੀ ਭਗਤੀ ਕਰਾਂਗਾ ।
ਹੇ ਭਾਈ ! ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਭਗਤੀ ਅਸੀ ਤਦੋਂ ਹੀ ਕਰ ਸਕਦੇ ਹਾਂ
ਜਦੋਂ ਪਰਮਾਤਮਾ ਕਿਰਪਾ ਕਰਦਾ ਹੈ । ਗੁਰੂ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ
ਵਿੱਸਦਾ, ਗੁਰੂ ਹੀ ਮੇਰੀ ਚਿੰਦਗੀ (ਦਾ ਆਸਰਾ) ਹੈ ।

ਹੇ ਨਾਨਕ ! ਆਖ—ਗੁਰੂ ਨੇ ਹੀ ਪਰਮਾਤਮਾ ਦਾ ਸਦਾ ਕਾਇਮ ਰਹਿਣ ਵਾਲਾ
ਨਾਮ (ਮੇਰੇ) ਹਿਰਦੇ ਵਿਚ ਪੱਕਾ ਕੀਤਾ ਹੈ । ਮੈਂ ਪਪੀਹਾ ਹਾਂ (ਪਰਮਾਤਮਾ ਮੇਰਾ ਬੱਦਲ
ਹੈ) ਮੈਂ ਪਰਮਾਤਮਾ ਪਾਸ ਬੇਨਤੀ ਕਰਦਾ ਹਾਂ (ਕਿ ਮੈਨੂੰ ਗੁਰੂ ਮਿਲਾ) । ੪। ੩।

ਵਡਹੰਸੁ ਮਹਲਾ ੪ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ
ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰੁ ਪਾਸਿ ਹਰਿ
ਬਾਤਾ ਰਾਮ ॥ ਸਤਿਗੁਰੁ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ
ਪਾਇਆ ॥ ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ
ਬਤਾਇਆ ॥ ਸੇਈ ਭਗਤੁ ਦੁਖੁ ਸੁਖੁ ਸਮਤੁ ਕਰਿ ਜਾਣੈ ਹਰਿ ਹਰਿ ਨਾਮਿ
ਹਰਿ ਠਾਤਾ ॥ ਹਰਿ ਕਿਰਪਾ ਹਰਿ ਕਿਰਪਾ ਕਰਿ ਗੁਰੁ ਸਤਿਗੁਰੁ ਮੇਲਿ
ਸੁਖਦਾਤਾ ॥ ੧ ॥ [ਪੰਨਾ ੫੭੪]

ਪਦ ਅਰਥ :- ਹਰਿ—ਹੇ ਹਰੀ ! ਮੇਲਿ—ਮਿਲਾ । ਸੁਖਦਾਤਾ—ਆਤਮਕ
ਆਨੰਦ ਦੇਣ ਵਾਲਾ (ਗੁਰੂ) । ਹਮ ਪੂਛਹ—ਅਸੀ ਪੁੱਛਦੇ ਹਾਂ, ਮੈਂ ਪੁੱਛਾਂਗਾ । ਹਰਿ
ਬਾਤ—ਪਰਮਾਤਮਾ ਦੀ ਸਿਫਤਿ ਸਾਲਾਹ ਦੀਆਂ ਗੱਲਾਂ । ਜਿਨਿ—ਜਿਸ (ਗੁਰੂ) ਨੇ ।
ਪਾਇ ਲਗਹ—ਅਸੀ ਪੈਰੀਂ ਲੱਗਦੇ ਹਾਂ, ਮੈਂ ਲੱਗਾਂਗਾ । ਕਰਹ—ਅਸੀ ਕਰਦੇ ਹਾਂ,
ਮੈਂ ਕਰਾਂਗਾ । ਗੁਰਿ—ਗੁਰੂ ਨੇ । ਪੰਥੁ—(ਸਹੀ ਜੀਵਨ ਦਾ) ਰਸਤਾ । ਸੇਈ—ਉਹ (ਗੁਰੂ)
ਹੀ । ਸਮਤੁ—ਵਿਭੋ ਜਿਹਾ, ਬਰਾਬਰ । ਨਾਮਿ—ਨਾਮ ਵਿਚ । ੧।

ਅਰਥ :—ਹੇ ਹਰੀ ! ਮੋਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫਤਿ ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫਤਿ ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ-ਰਸਤਾ ਦੱਸ)।

ਉਹ (ਗੁਰੂ) ਹੀ (ਅਸਲ) ਭਗਤ ਹੈ, ਗੁਰੂ ਦੁਖ ਤੇ ਸੁਖ ਨੂੰ ਇਕੋ ਜਿਹਾ ਕਰ ਕੇ ਜਾਣਦਾ ਹੈ, ਗੁਰੂ ਸਦਾ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਰਹਿੰਦਾ ਹੈ। ਹੇ ਹਰੀ ! ਮੋਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ। ੧।

ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮਿ ਸਭਿ ਬਿਨਸੇ ਹੰਉਮੈ ਪਾਪਾ ਰਾਮ ॥ ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਲਥਿਅੜੇ ਜਗਿ ਤਾਪਾ ਰਾਮ ॥ ਹਰਿ ਹਰਿ ਨਾਮੁ ਜਿਨੀ ਆਰਾਧਿਆ ਤਿਨ ਕੇ ਦੁਖ ਪਾਪ ਨਿਵਾਰੇ ॥ ਸਤਿਗੁਰਿ ਗਿਆਨ ਖੜਗੁ ਹਥਿ ਦੀਨਾ ਜਮ ਕੰਕਰ ਮਾਰਿ ਬਿਦਾਰੇ ॥ ਹਰਿਪ੍ਰਭਿ ਕ੍ਰਿਪਾ ਧਾਰੀ ਸੁਖਦਾਤੇ ਦੁਖ ਲਾਥੇ ਪਾਪ ਸੰਤਾਪਾ ॥ ਸੁਣਿ ਗੁਰਮੁਖਿ ਸੁਣਿ ਗੁਰਮੁਖਿ ਨਾਮੁ ਸਭਿ ਬਿਨਸੇ ਹੰਉਮੈ ਪਾਪਾ ॥ ੨ ॥ [ਪੰਨਾ ੫੭੮]

ਪਦ ਅਰਥ:—ਗੁਰਮੁਖਿ—ਗੁਰੂ ਦੀ ਰਾਹੀਂ, ਗੁਰੂ ਦੀ ਸਰਨ ਪੈ ਕੇ। ਨਾਮਿ—ਨਾਮ ਦੀ ਰਾਹੀਂ। ਸਭਿ—ਸਾਰੇ। ਲਥਿਅੜੇ—ਲਹਿ ਗਏ। ਜਗਿ—ਜਗਤ ਵਿਚ। ਤਾਪਾ—ਦੁੱਖ-ਕਲੇਸ਼। ਨਿਵਾਰੇ—ਦੂਰ ਕਰ ਦੇਂਦਾ ਹੈ। ਸਤਿਗੁਰਿ—ਗੁਰੂ ਨੇ। ਖੜਗੁ—ਖੰਡਾ, ਤਲਵਾਰ। ਹਥਿ—ਹੱਥ ਵਿਚ। ਕੰਕਰ—[ਕਿਕਰ] ਸੇਵਕ। ਮਾਰਿ—ਮਾਰ ਕੇ। ਬਿਦਾਰੇ—ਚੀਰ ਦਿੱਤੇ, ਨਾਸ ਕਰ ਦਿੱਤੇ। ਪ੍ਰਭਿ—ਪ੍ਰਭੂ ਨੇ। ਸੰਤਾਪਾ—ਕਲੇਸ਼। ੨।

ਅਰਥ :—ਹੇ ਭਾਈ ! ਗੁਰੂ ਦੀ ਸਰਨ ਪੈ ਕੇ (ਪਰਮਾਤਮਾ ਦਾ ਨਾਮ) ਸੁਣ, (ਜੇਹੜਾ ਮਨੁੱਖ ਨਾਮ ਸੁਣਦਾ ਹੈ) ਨਾਮ ਦੀ ਰਾਹੀਂ ਉਸ ਦੇ ਹੰਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ। ਹੇ ਭਾਈ ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਜਗਤ ਵਿਚ (ਜਿਤਨੇ ਭੀ) ਦੁੱਖ-ਕਲੇਸ਼ (ਹਨ ਉਹ ਸਾਰੇ) ਲਹਿ ਜਾਂਦੇ ਹਨ।

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, (ਨਾਮ) ਉਹਨਾਂ ਦੇ ਸਾਰੇ ਦੁੱਖ ਪਾਪ ਦੂਰ ਕਰ ਦੇਂਦਾ ਹੈ। ਗੁਰੂ ਨੇ (ਜਿਸ ਮਨੁੱਖ ਦੇ) ਹੱਥ ਵਿਚ ਆਤਮਕ ਜੀਵਨ ਦੀ ਸੂਝ ਦਾ ਖੰਡਾ ਫੜਾ ਦਿੱਤਾ ਉਸ ਨੇ ਜਮਰਾਜ ਦੇ ਦੂਤ ਮਾਰ ਕੇ ਮੁਕਾ ਦਿੱਤੇ (ਮੌਤ ਦਾ,

ਆਤਮਕ ਮੌਤ ਦਾ ਖ਼ਤਰਾ ਮੁਕਾ ਲਿਆ) ।

ਸੁਖਾਂ ਦੇ ਦਾਤੇ ਹਕੀ-ਪ੍ਰਭੂ ਨੇ ਜਿਸ ਮਨੁੱਖ ਉਤੇ ਮੇਹਰ ਕੀਤੀ, ਉਸ ਦੇ ਸਾਰੇ ਦੁੱਖ ਪਾਪ ਕਲੇਸ਼ ਲਹਿ ਗਏ । ਹੇ ਭਾਈ ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸੁਣਿਆ ਕਰ (ਜੇਹੜਾ ਸੁਣਦਾ ਹੈ ਉਸ ਦੇ) ਹਉਮੈ ਆਦਿਕ ਸਾਰੇ ਪਾਪ ਨਾਸ ਹੋ ਜਾਂਦੇ ਹਨ । ੨ ।

ਜਪਿ ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ਰਾਮ ॥
ਮੁਖਿ ਗੁਰਮੁਖਿ ਮੁਖਿ ਗੁਰਮੁਖਿ ਜਪਿ ਸਭਿ ਰੋਗ ਗਵਾਇਆ ਰਾਮ ॥
ਗੁਰਮੁਖਿ ਜਪਿ ਸਭਿ ਰੋਗ ਗਵਾਇਆ ਅਰੋਗਤ ਭਏ ਸਰੀਰਾ ॥ ਅਨਦਿਨੁ
ਸਹਜ ਸਮਾਧਿ ਹਰਿ ਲਾਗੀ ਹਰਿ ਜਪਿਆ ਗਹਿਰ ਗੰਭੀਰਾ ॥ ਜਾਤਿ
ਅਜਾਤਿ ਨਾਮੁ ਜਿਨ ਧਿਆਇਆ ਤਿਨ ਪਰਮ ਪਦਾਰਥੁ ਪਾਇਆ ॥ ਜਪਿ
ਹਰਿ ਹਰਿ ਜਪਿ ਹਰਿ ਹਰਿ ਨਾਮੁ ਮੇਰੈ ਮਨਿ ਭਾਇਆ ॥ ੩ ॥

[ਪੰਨਾ ੫੭੪]

ਪਦ ਅਰਥ :- ਮੇਰੈ ਮਨਿ-ਮੇਰੇ ਮਨ ਵਿਚ । ਭਾਇਆ-ਪਿਆਰਾ ਲੱਗ ਰਿਹਾ ਹੈ । ਮੁਖਿ-ਮੂੰਹ ਨਾਲ । ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ਸਭਿ-ਸਾਰੇ । ਅਰੋਗਤ-ਨਰੋਆ । ਅਨਦਿਨੁ-ਹਰ ਰੋਜ਼, ਹਰ ਵੇਲੇ । ਸਹਜ-ਆਤਮਕ ਅਭੋਲਤਾ । ਗਹਿਰ-ਭੂੰਘਾ । ਗੰਭੀਰ-ਵੱਡੇ ਜਿਗਰੇ ਵਾਲਾ । ਅਜਾਤਿ-ਨੀਵੀਂ ਜਾਤਿ । ਪਰਮ-ਸਭ ਤੋਂ ਉੱਚਾ । ੩ ।

ਅਰਥ :- ਹੇ ਭਾਈ ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ, ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ । ਹੇ ਭਾਈ ! ਗੁਰੂ ਦੀ ਸਰਨ ਪੈ ਕੇ ਮੂੰਹ ਨਾਲ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ । ਗੁਰੂ ਦੀ ਰਾਹੀਂ ਹਰਿ-ਨਾਮ ਜਪਿਆ ਕਰ, ਇਹ ਹਰਿ-ਨਾਮ ਸਾਰੇ ਰੋਗ ਦੂਰ ਕਰ ਦੇਂਦਾ ਹੈ, ਸਰੀਰ ਨਰੋਆ ਹੋ ਜਾਂਦਾ ਹੈ । ਭੂੰਘੇ ਤੇ ਵੱਡੇ ਜਿਗਰੇ ਵਾਲੇ ਹਰੀ ਦਾ ਨਾਮ ਜਪਿਆਂ ਹਰ ਵੇਲੇ ਆਤਮਕ ਅਭੋਲਤਾ ਵਿਚ ਸੁਰਤਿ ਜੁੜੀ ਰਹਿੰਦੀ ਹੈ । ਉੱਚੀ ਜਾਤਿ ਦੇ ਹੋਣ ਚਾਹੇ ਨੀਵੀਂ ਜਾਤਿ ਦੇ, ਜਿਨ੍ਹਾਂ ਨੇ ਹੀ ਹਰਿ-ਨਾਮ ਸਿਮਰਿਆ ਹੈ ਉਹਨਾਂ ਨੇ ਇਹ ਸਭ ਤੋਂ ਸੁੱਝਟ (ਨਾਮ-) ਪਦਾਰਥ ਹਾਸਲ ਕਰ ਲਿਆ ਹੈ ।

ਹੇ ਭਾਈ ! ਸਦਾ ਪਰਮਾਤਮਾ ਦਾ ਨਾਮ ਜਪਿਆ ਕਰ । ਮੇਰੇ ਮਨ ਵਿਚ (ਤਾਂ) ਪਰਮਾਤਮਾ ਦਾ ਨਾਮ ਪਿਆਰਾ ਲੱਗ ਰਿਹਾ ਹੈ । ੩ ।

ਹਰਿ ਧਾਰਹੁ ਹਰਿ ਧਾਰਹੁ ਕਿਰਪਾ ਕਰਿ ਕਿਰਪਾ ਲੰਹੁ ਉਬਾਰੇ ਰਾਮ ॥
ਹਮ ਪਾਪੀ ਹਮ ਪਾਪੀ ਨਿਰਗੁਣ ਦੀਨ ਤੁਮ੍ਹਾਰੇ ਰਾਮ ॥ ਹਮ ਪਾਪੀ

ਨਿਰਗੁਣ ਦੀਨ ਤੁਮਾਰੇ ਹਰਿ ਦੈਆਲ ਸਰਣਾਇਆ ॥ ਤੂ ਦੁਖ ਭੰਜਨੁ
ਸਰਬ ਸੁਖਦਾਤਾ ਹਮ ਪਾਬਰ ਤਰੇ ਤਰਾਇਆ ॥ ਸਤਿਗੁਰ ਭੋਟਿ ਰਾਮ ਰਸੁ
ਪਾਇਆ ਜਨ ਨਾਨਕ ਨਾਮਿ ਉਧਾਰੇ ॥ ਹਰਿ ਧਾਰਹੁ ਹਰਿ ਧਾਰਹੁ ਕਿਰਪਾ
ਕਰਿ ਕਿਰਪਾ ਲੇਹੁ ਉਬਾਰੇ ਰਾਮ ॥੪॥੪॥ [ਪੰਨਾ ੫੭੫]

ਪਦ ਅਰਥ :- ਹਰਿ-ਹੇ ਹਰੀ ! ਲੇਹੁ ਉਬਾਰੇ-ਉਬਾਰਿ ਲੇਹੁ, (ਵਿਕਾਰਾਂ ਤੋਂ) ਬਚਾ ਲੈ। ਨਿਰਗੁਣ-ਗੁਣ-ਹੀਨ। ਦੀਨ-ਆਜਿਜ਼। ਦੈਆਲ-ਹੇ ਦਇਆ ਦੇ ਘਰ ! ਦੁਖ ਭੰਜਨੁ-ਦੁਖਾਂ ਦਾ ਨਾਸ ਕਰਨ ਵਾਲਾ। ਪਾਬਰ-ਕਠੌਰ-ਚਿੱਤ। ਤਰਾਇਆ-ਤੋਰੇ ਤਾਰੇ ਹੋਏ। ਸਤਿਗੁਰ ਭੋਟਿ-ਗੁਰੂ ਨੂੰ ਮਿਲ ਕੇ। ਨਾਮਿ-ਨਾਮ ਨੇ। ਉਧਾਰੇ-ਪਾਰ ਲੰਘਾ ਲਿਆ। ੪।

ਅਰਥ :- ਹੇ ਹਰੀ ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ। ਅਸੀਂ ਪਾਪੀ ਹਾਂ, ਗੁਣ-ਹੀਨ ਹਾਂ, ਆਜਿਜ਼ ਹਾਂ, (ਪਰ ਫਿਰ ਭੀ) ਤੋਰੇ ਹਾਂ। ਹੇ ਦਇਆ ਦੇ ਘਰ ਹਰੀ ! ਅਸੀਂ ਵਿਕਾਰੀ ਹਾਂ, ਗੁਣਾਂ ਤੋਂ ਸੱਖਣੇ ਹਾਂ, (ਆਤਮਕ ਜੀਵਨ ਵਲੋਂ) ਕੰਗਾਲ ਹਾਂ, ਪਰ ਅਸੀਂ ਤੋਰੇ ਹਾਂ, ਤੇ, ਤੋਰੀ ਸਰਨ ਆਏ ਹਾਂ। ਤੂੰ ਦੁੱਖਾਂ ਦਾ ਨਾਸ ਕਰਨ ਵਾਲਾ ਹੈਂ, ਤੂੰ ਸਾਰੇ ਸੁਖ ਦੇਣ ਵਾਲਾ ਹੈਂ। ਅਸੀਂ ਕਠੌਰ-ਚਿੱਤ ਹਾਂ, ਤੋਰੇ ਤਰਾਏ ਹੋਏ ਹੀ ਤਰ ਸਕਦੇ ਹਾਂ।

ਹੇ ਨਾਨਕ ! (ਆਖ-) ਗੁਰੂ ਨੂੰ ਮਿਲ ਕੇ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ, ਉਹਨਾਂ ਨੂੰ ਹਰਿ-ਨਾਮ ਨੇ (ਵਿਕਾਰਾਂ ਵਿਚ ਭੁਭੁਕਿਆਂ ਨੂੰ) ਬਚਾ ਲਿਆ ਹੈ। ਹੇ ਹਰੀ ! ਕਿਰਪਾ ਕਰ, (ਸਾਨੂੰ ਵਿਕਾਰਾਂ ਤੋਂ) ਬਚਾ ਲੈ। ੪।੪।

ਵਡਹੰਸੁ ਮਹਲਾ ੪ ਘੋੜੀਆ

੧ ਓ ਸਤਿਗੁਰਪ੍ਰਸਾਦਿ ॥ ਦੇਹ ਤੇਜਣਿ ਜੀ ਰਾਮਿ ਉਪਾਈਆ ਰਾਮ ॥

ਧੰਨੁ ਮਾਣਸ ਜਨਮੁ ਪੁੰਨਿ ਪਾਈਆ ਰਾਮ ॥ ਮਾਣਸ ਜਨਮੁ ਵਡਪੁੰਨੇ
ਪਾਇਆ ਦੇਹ ਸੁ ਕੰਚਨ ਚੰਗੜੀਆ ॥ ਗੁਰਮੁਖਿ ਰੰਗੁ ਚਲੂਲਾ ਪਾਵੈ ਹਰਿ
ਹਰਿ ਹਰਿ ਨਵ ਰੰਗੜੀਆ ॥ ਏਹ ਦੇਹ ਸੁ ਬਾਕੀ ਜਿਤੁ ਹਰਿ ਜਾਪੀ ਹਰਿ
ਹਰਿ ਨਾਮਿ ਸੁਹਾਵੀਆ ॥ ਵਡਭਾਗੀ ਪਾਈ ਨਾਮੁ ਸਖਾਈ ਜਨ ਨਾਲਕ
ਰਾਮਿ ਉਪਾਈਆ ॥੧॥ [ਪੰਨਾ ੫੭੫]

ਘੋੜੀਆ-ਘੋੜੀਆਂ। ਜਦੋਂ ਲਾੜਾ ਘਰੋਂ ਵਿਆਹੁਣ ਤੁਰਦਾ ਹੈ, ਘੋੜੀ ਤੇ ਚੜ੍ਹਦਾ ਹੈ, ਤਦੋਂ ਉਸ ਦੀਆਂ ਭੈਣਾਂ ਘੋੜੀ ਦੀ ਵਾਗ ਫੜ ਕੇ ਗੀਤ ਗਾਂਦੀਆਂ ਹਨ। ਉਹ ਗੀਤ 'ਘੋੜੀਆਂ' ਅਖਵਾਂਦੇ ਹਨ। ਗੁਰੂ ਰਾਮਦਾਸ ਜੀ ਨੇ ਇਹ ਦੋ 'ਛੰਡ' ਉਹਨਾਂ ਗੀਤਾਂ

‘ਘੋੜੀਆਂ’ ਦੀ ਚਾਲ ਤੇ ਲਿਖੇ ਹਨ, ਤੇ, ਇਹਨਾਂ ਫੰਤਾਂ ਦਾ ਸਿਰਲੇਖ ਭੀ “ਘੋੜੀਆਂ” ਹੀ ਲਿਖਿਆ ਹੈ।

ਪਦ ਅਰਥ :-ਦੇਹ-ਸਰੀਰ, ਮਨੁੱਖਾ ਸਰੀਰ। ਤੇਜਣਿ-ਘੋੜੀ। ਰਾਮਿ-ਰਾਮ ਨੇ, ਪਰਮਾਤਮਾ ਨੇ। ਉਪਾਈਆ-ਉਪਾਈ, ਪੈਦਾ ਕੀਤੀ ਹੈ। ਧੰਨੁ-ਭਾਗਾਂ ਵਾਲਾ। ਪੁੰਨਿ-ਚੰਗੀ ਕਿਸਮਤਿ ਨਾਲ। ਪਾਈਆ-ਪਾਈ ਹੈ, ਲੱਭੀ ਹੈ (ਇਹ ਦੇਹ)। ਵਡ ਪੁੰਨੇ-ਵਡੀ ਕਿਸਮਤਿ ਨਾਲ। ਦੇਹ-ਕਾਂਇਆਂ। ਕੰਚਨ-ਸੋਨਾ। ਗੁਰਮੁਖਿ-ਗੁਰੂ ਦੀ ਰਾਹੀਂ। ਚਲੂਲਾ-ਗੂੜ੍ਹਾ। ਨਵ ਰੰਗੜੀਆ-ਨਵੇਂ ਰੰਗ ਨਾਲ ਰੰਗੀ ਗਈ। ਬਾਂਕੀ-ਸੋਹਣੀ। ਜਿਤੁ-ਜਿਸ ਦੀ ਬਰਕਤਿ ਨਾਲ। ਜਾਪੀ-ਜਾਪੀਂ, ਮੈਂ ਜਪ ਸਕਦਾ ਹਾਂ। ਨਾਮਿ-ਨਾਮ ਦੀ ਰਾਹੀਂ। ਪਾਈ-ਲੱਭੀ (ਇਹ ਦੇਹ)। ਸਖਾਈ-ਸਾਖੀ। ੧।

ਅਰਥ :-ਹੇ ਭਾਈ ! (ਮਨੁੱਖ ਦੀ) ਇਹ ਕਾਂਇਆਂ (ਮਾਨੋ) ਘੋੜੀ ਹੈ (ਇਸ ਨੂੰ) ਪਰਮਾਤਮਾ ਨੇ ਪੈਦਾ ਕੀਤਾ ਹੈ। ਮਨੁੱਖਾ ਜਨਮ ਭਾਗਾਂ ਵਾਲਾ ਹੈ (ਜਿਸ ਵਿਚ ਇਹ ਕਾਂਇਆਂ ਮਿਲਦੀ ਹੈ) ਚੰਗੀ ਕਿਸਮਤਿ ਨਾਲ ਹੀ (ਜੀਵ ਨੇ ਇਹ ਕਾਂਇਆਂ) ਲੱਭੀ ਹੈ। ਹੇ ਭਾਈ ! ਮਨੁੱਖਾ ਜਨਮ ਵਡੀ ਕਿਸਮਤਿ ਨਾਲ ਹੀ ਲੱਭਦਾ ਹੈ। ਪਰ ਉਸੇ ਮਨੁੱਖ ਦੀ ਕਾਂਇਆਂ ਸੋਨੇ ਵਰਗੀ ਹੈ ਤੇ ਸੋਹਣੀ ਹੈ, ਜੋਹੜਾ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਦਾ ਗੂੜ੍ਹਾ ਰੰਗ ਹਾਸਲ ਕਰਦਾ ਹੈ, ਉਸ ਮਨੁੱਖ ਦੀ ਕਾਂਇਆਂ ਹਰਿ-ਨਾਮ ਦੇ ਨਵੇਂ ਰੰਗ ਨਾਲ ਰੰਗੀ ਜਾਂਦੀ ਹੈ।

ਹੇ ਭਾਈ ! ਇਹ ਕਾਂਇਆਂ ਸੋਹਣੀ ਹੈ ਕਿਉਂਕਿ ਇਸ ਕਾਂਇਆਂ ਨਾਲ ਮੈਂ ਪਰਮਾਤਮਾ ਦਾ ਨਾਮ ਜਪ ਸਕਦਾ ਹਾਂ, ਹਰਿ-ਨਾਮ ਦੀ ਬਰਕਤਿ ਨਾਲ ਇਹ ਕਾਂਇਆਂ ਸੋਹਣੀ ਬਣ ਜਾਂਦੀ ਹੈ। ਹੇ ਭਾਈ ! ਉਸੇ ਵਡੇ ਭਾਗਾਂ ਵਾਲੇ ਮਨੁੱਖ ਨੇ ਹੀ ਇਹ ਕਾਂਇਆਂ ਪ੍ਰਾਪਤ ਕੀਤੀ ਸਮਝ, ਪਰਮਾਤਮਾ ਦਾ ਨਾਮ ਜਿਸ ਮਨੁੱਖ ਦਾ ਮਿੱਤਰ ਬਣ ਜਾਂਦਾ ਹੈ। ਹੇ ਦਾਸ ਨਾਨਕ ! (ਨਾਮ ਸਿਮਰਨ ਵਾਸਤੇ ਹੀ ਇਹ ਕਾਂਇਆਂ) ਪਰਮਾਤਮਾ ਨੇ ਪੈਦਾ ਕੀਤੀ ਹੈ। ੧।

ਦੇਹ ਪਾਵਉ ਜੀਨੁ ਬੁਝਿ ਚੰਗਾ ਰਾਮ ॥ ਚੜ੍ਹ ਲੰਘਾ ਜੀ ਬਿਖਮੁ
ਭੁਇਅੰਗਾ ਰਾਮ ॥ ਬਿਖਮੁ ਭੁਇਅੰਗਾ ਅਨਤ ਤਰੰਗਾ ਗੁਰਮੁਖਿ ਪਾਰਿ
ਲੰਘਾਏ ॥ ਹਰਿ ਬੋਹਥਿ ਚੜ੍ਹ ਵਡਭਾਗੀ ਲੰਘੈ ਗੁਰੁ ਖੇਵਟੁ ਸਬਦਿ ਤਰਾਏ ॥
ਅਨਦਿਨੁ ਹਰਿ ਰੰਗਿ ਹਰਿ ਗੁਣ ਗਾਵੈ ਹਰਿ ਰੰਗੀ ਹਰਿ ਰੰਗਾ ॥ ਜਨ
ਨਾਨਕ ਨਿਰਬਾਣ ਪਦੁ ਪਾਇਆ ਹਰਿ ਉਤਮੁ ਹਰਿ ਪਦੁ ਚੰਗਾ ॥ ੨ ॥
[ਪੰਨਾ ੫੭੫]

ਪਦ ਅਰਥ:-ਜੀਨੁ-ਸ਼ੀਨ, ਕਾਠੀ। ਪਾਵਉ-ਪਾਵਉਂ, ਮੈਂ ਪਾਂਦਾ ਹਾਂ। ਬੁਝਿ-

ਸਮਝ ਕੇ, ਪਰਖ ਕੇ। ਚੰਗਾ-ਚੰਗਿਆਈਆਂ, ਗੁਣ। ਚੜ੍ਹ-ਚੜ੍ਹ ਕੇ। ਲੰਘਾ-ਲੰਘਾਂ, ਮੈਂ ਲੰਘਦਾ ਹਾਂ। ਜੀ-ਹੇ ਭਾਈ ! ਬਿਖਮੁ-ਔਖਾ। ਭੁਇਅੰਗਾ-ਸੰਸਾਰ-ਸਮੁੰਦਰ [ਭੁਇਅੰਗ-ਧਰਤੀ ਦਾ ਅੰਗ]। ਅਨਤ ਤਰੰਗਾ-ਬੇਅੰਤ ਲਹਿਰਾਂ ਵਾਲਾ। ਗੁਰਮੁਖਿ-ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਬੋਹਥਿ-ਜਹਾਜ਼ ਵਿਚ। ਖੇਵਟੁ-ਮਲਾਹ। ਸਬਦਿ-ਸ਼ਬਦ ਦੀ ਰਾਹੀਂ। ਰੰਗਿ-ਰੰਗ ਵਿਚ। ਅਨਦਿਨੁ-ਹਰ ਰੋਜ਼। ਰੰਗੀ-ਰੰਗ ਵਾਲਾ। ਨਿਰਬਾਣ-ਵਾਸਨਾਂ-ਰਹਿਤ। ਪਦ-ਦਰਜਾ। ੨।

ਅਰਥ :- ਹੇ ਭਾਈ ! ਪਰਮਾਤਮਾ ਦੇ ਗੁਣਾਂ ਨੂੰ ਵਿਚਾਰ ਕੇ ਮੈਂ (ਆਪਣੇ ਸਰੀਰ-ਘੋੜੀ ਉਤੇ, ਸਿਫਤਿ ਸਾਲਾਹ ਦੀ) ਕਾਠੀ ਪਾਂਦਾ ਹਾਂ, (ਉਸ ਕਾਠੀ ਵਾਲੀ ਘੋੜੀ ਉਤੇ) ਚੜ੍ਹ ਕੇ (ਕਾਂਇਆਂ ਨੂੰ ਵੱਸ ਵਿਚ ਕਰ ਕੇ) ਮੈਂ ਇਸ ਔਖੇ (ਤਰੇ ਜਾਣ ਵਾਲੇ) ਸੰਸਾਰ-ਸਮੁੰਦਰ ਤੋਂ ਪਾਰ ਲੰਘਦਾ ਹਾਂ।

(ਹੇ ਭਾਈ ! ਕੋਈ ਵਿਰਲਾ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਹੀ) ਇਸ ਔਖੇ ਸੰਸਾਰ-ਸਮੁੰਦਰ ਤੋਂ ਪਾਰ ਲੰਘਾਂਦਾ ਹੈ (ਕਿਉਂਕਿ ਇਸ ਵਿਚ ਵਿਕਾਰਾਂ ਦੀਆਂ) ਬੇਅੰਤ ਲਹਿਰਾਂ ਪੈ ਰਹੀਆਂ ਹਨ। ਕੋਈ ਵਿਰਲਾ ਵਡੇ ਭਾਗਾਂ ਵਾਲਾ ਮਨੁੱਖ ਹਰਿ-ਨਾਮ ਦੇ ਜਹਾਜ਼ ਵਿਚ ਚੜ੍ਹ ਕੇ ਪਾਰ ਲੰਘਦਾ ਹੈ, ਗੁਰੂ-ਮਲਾਹ ਆਪਣੇ ਸ਼ਬਦ ਵਿਚ ਜੋੜ ਕੇ ਪਾਰ ਲੰਘਾ ਲੈਂਦਾ ਹੈ।

ਹੇ ਨਾਨਕ ! ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦੇ ਪ੍ਰੇਮ-ਰੰਗ ਵਿਚ (ਟਿਕ ਕੇ) ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਹਰਿ ਨਾਮ-ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਮਨੁੱਖ ਉਹ ਉੱਚਾ ਤੇ ਸੁੱਚਾ ਆਤਮਕ ਦਰਜਾ ਹਾਸਲ ਕਰ ਲੈਂਦਾ ਹੈ ਜਿਥੇ ਵਾਸਨਾ ਪੌਹ ਨਹੀਂ ਸਕਦੀ। ੨।

ਕੜੀਆਲੁ ਮੁਖੇ ਗੁਰਿ ਗਿਆਨੁ ਦਿੜਾਇਆ ਰਾਮ ॥ ਤਨਿ ਪ੍ਰੇਮੁ ਹਰਿ ਚਾਬਕੁ ਲਾਇਆ ਰਾਮ ॥ ਤਨਿ ਪ੍ਰੇਮੁ ਹਰਿ ਹਰਿ ਲਾਇ ਚਾਬਕੁ ਮਨੁ ਜਿਣੈ ਗੁਰਮੁਖਿ ਜੀਤਿਆ ॥ ਅਘੜੈ ਘੜਾਵੈ ਸਬਦੁ ਪਾਵੈ ਅਪਿਉ ਹਰਿ ਰਸੁ ਪੀਤਿਆ ॥ ਸੁਣਿ ਸੁਣ ਬਾਣੀ ਗੁਰਿ ਵਖਾਣੀ ਹਰਿ ਰੰਗੁ ਤੁਰੀ ਚੜਾਇਆ ॥ ਮਹਾ ਮਾਰਗੁ ਪੰਥੁ ਬਿਖੜਾ ਜਨ ਨਾਨਕ ਪਾਰਿ ਲੰਘਾਇਆ ॥
੩॥ [ਪੰਨਾ ੫੭੫]

ਪਦ ਅਰਥ :- ਕੜੀਆਲੁ-ਲਗਾਮ। ਮੁਖੇ-ਮੁਖਿ, (ਕਾਂਇਆਂ-ਘੋੜੀ ਦੇ) ਮੂੰਹ ਵਿਚ। ਗੁਰਿ-ਗੁਰੂ ਨੇ। ਗਿਆਨੁ-ਆਤਮਕ ਜੀਵਨ ਦੀ ਸੂਝ। ਦਿੜਾਇਆ-ਹਿਰਦੇ ਵਿਚ ਪੱਕਾ ਕਰ ਦਿੱਤਾ ਹੈ। ਤਨਿ-ਸਰੀਰ ਵਿਚ, ਹਿਰਦੇ ਵਿਚ। ਲਾਇ-ਲਾਂਦਾ ਹੈ।

ਜਿਣੈ-ਜਿੱਤਦਾ ਹੈ । ਗੁਰਮੁਖਿ-ਗੁਰੂ ਦੀ ਰਾਹੀਂ । ਜੀਤਿਆ-ਜਿੱਤਿਆ ਜਾ ਸਕਦਾ ਹੈ ।
 ਅਘੜੋ-ਅਘੜੁ, ਨਾਂਹ ਘੜਿਆ ਹੋਇਆ, ਅੱਲੜ (ਮਨ) । ਘੜਾਵੈ-(ਜਤ, ਧੀਰਜ
 ਆਦਿਕ ਦੀ ਕੁਠਾਲੀ ਵਿਚ) ਘੜਦਾ ਹੈ । ਅਪਿਉ-ਅੰਮ੍ਰਿਤ, ਆਤਮਕ ਜੀਵਨ ਦੇਣ
 ਵਾਲਾ । ਸੁਣਿ-ਸੁਣ ਕੇ । ਸੁਵਣ-ਕੰਨਾਂ ਨਾਲ । ਤੁਰੀ-(ਕਾਂਇਆਂ) ਘੋੜੀ । ਤੁਰੀ
 ਚੜਾਇਆ-(ਕਾਂਇਆਂ) ਘੋੜੀ ਉੱਤੇ ਸਵਾਰ ਹੁੰਦਾ ਹੈ, ਕਾਂਇਆਂ ਨੂੰ ਵੱਸ ਕਰਦਾ ਹੈ ।
 ਮਾਰਗੁ-ਰਸਤਾ । ਪੰਥੁ-ਰਸਤਾ । ਬਿਖੜਾ-ਔਖਾ । ੩।

ਅਰਥ :-ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਆਤਮਕ ਜੀਵਨ ਦੀ ਸੂਝ
 ਪੱਕੀ ਕਰ ਦਿੱਤੀ, ਉਸ ਨੇ ਇਹ ਸੂਝ (ਆਪਣੀ ਕਾਂਇਆਂ-ਘੋੜੀ ਦੇ) ਮੂੰਹ ਵਿਚ (ਮਾਨੋ)
 ਲਗਾਮ ਦੇ ਦਿੱਤੀ ਹੈ । ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਪਿਆਰ ਪੈਦਾ ਹੁੰਦਾ
 ਹੈ, ਇਹ ਪਿਆਰ ਉਹ ਮਨੁੱਖ ਆਪਣੀ ਕਾਂਇਆਂ-ਘੋੜੀ ਨੂੰ (ਮਾਨੋ) ਚਾਬੁਕ ਮਾਰਦਾ
 ਰਹਿੰਦਾ ਹੈ । ਹਿਰਦੇ ਵਿਚ ਪੈਦਾ ਹੋਇਆ ਹਰਿ-ਨਾਮ ਦਾ ਪ੍ਰੇਮ ਉਹ ਮਨੁੱਖ ਆਪਣੀ
 ਕਾਂਇਆਂ-ਘੋੜੀ ਨੂੰ ਚਾਬੁਕ ਮਾਰਦਾ ਰਹਿੰਦਾ ਹੈ, ਤੇ, ਆਪਣੇ ਮਨ ਨੂੰ ਵੱਸ ਵਿਚ ਕਰੀ
 ਰੱਖਦਾ ਹੈ । ਪਰ, ਇਹ ਮਨ ਗੁਰੂ ਦੀ ਸਰਨ ਪਿਆਂ ਹੀ ਜਿੱਤਿਆ ਜਾ ਸਕਦਾ ਹੈ । ਉਹ
 ਮਨੁੱਖ ਗੁਰੂ ਦਾ ਸ਼ਬਦ ਪ੍ਰਾਪਤ ਕਰਦਾ ਹੈ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ
 ਪੀਂਦਾ ਰਹਿੰਦਾ ਹੈ, ਤੇ (ਜਤ, ਧੀਰਜ ਆਦਿਕ ਦੀ ਕੁਠਾਲੀ ਵਿਚ) ਅੱਲੜ ਮਨ ਨੂੰ ਘੜ
 ਲੈਂਦਾ ਹੈ (ਸੁਚੱਜਾ ਬਣਾ ਲੈਂਦਾ ਹੈ) । ਗੁਰੂ ਦੀ ਜਿਹੜੀ ਬਾਣੀ ਉਚਾਰੀ ਹੋਈ ਹੈ ਇਸ
 ਨੂੰ ਆਪਣੇ ਕੰਨਾਂ ਨਾਲ ਸੁਣ ਕੇ (ਭਾਵ, ਰਾਹ ਨਾਲ ਸੁਣ ਕੇ ਉਹ ਮਨੁੱਖ ਆਪਣੇ ਅੰਦਰ)
 ਪਰਮਾਤਮਾ ਦਾ ਪਿਆਰ ਪੈਦਾ ਕਰਦਾ ਹੈ, ਤੇ ਇਸ ਤਰ੍ਹਾਂ ਕਾਂਇਆਂ-ਘੋੜੀ ਉੱਤੇ ਸਵਾਰ
 ਹੁੰਦਾ ਹੈ (ਕਾਂਇਆਂ ਨੂੰ ਵੱਸ ਕਰਦਾ ਹੈ) । ਹੇ ਦਾਸ ਨਾਨਕ ! (ਇਹ ਮਨੁੱਖਾ ਜੀਵਨ)
 ਬੜਾ ਔਖਾ ਪੈਂਡਾ ਹੈ, (ਗੁਰੂ ਸਰਨ ਪਏ ਮਨੁੱਖ ਨੂੰ) ਪਾਰ ਲੰਘਾ ਲੈਂਦਾ ਹੈ । ੩।

ਘੋੜੀ ਤੇਜਣਿ ਦੇਹ ਰਾਮਿ ਉਪਾਈਆ ਰਾਮ ॥ ਜਿਤੁ ਹਰਿ ਪ੍ਰਭੁ
 ਜਾਪੈ ਸਾ ਧਨੁ ਧੰਨੁ ਤੁਖਾਈਆ ਰਾਮ ॥ ਜਿਤੁ ਹਰਿ ਪ੍ਰਭੁ ਜਾਪੈ ਸਾ ਧੰਨੁ
 ਸਾਬਾਸੈ ਧੁਰਿ ਪਾਇਆ ਕਿਰਤੁ ਜੁੜੰਦਾ ॥ ਚੜਿ ਦੇਹੜਿ ਘੋੜੀ ਬਿਖਮੁ
 ਲਘਾਏ ਮਿਲੁ ਗੁਰਮੁਖਿ ਪਰਮਾਨੰਦਾ ॥ ਹਰਿ ਹਰਿ ਕਾਜੁ ਰਚਾਇਆ ਪੂਰੈ
 ਮਿਲਿ ਸੰਤ ਜਨਾ ਜੰਵ ਆਈ ॥ ਜਨ ਨਾਨਕ ਹਰਿ ਵਰੁ ਪਾਇਆ ਮੰਗਲੁ
 ਮਿਲਿ ਸੰਤ ਜਨਾ ਵਾਧਾਈ ॥੪॥੧॥੫॥[ਪੰਨਾ ੫੭੫]

ਪਦ ਅਰਥ :-ਤੇਜਣਿ-ਘੋੜੀ । ਦੇਹ-ਸਰੀਰ, ਕਾਂਇਆਂ । ਰਾਮਿ-ਰਾਮ ਨੇ ।

ਜਿਤੁ—ਜਿਸ (ਕਾਂਇਆਂ) ਦੀ ਰਾਹੀਂ । ਜਾਪੈ—ਜਪਦਾ ਹੈ । ਸਾ—ਉਹ (ਕਾਂਇਆਂ) ।
 ਧਨੁ ਧੰਨੁ—ਭਾਗਾਂ ਵਾਲੀ । ਤੁਖਾਈਆ—[ਗਾਖੀਂ] ਤੁਖਾਈ, ਘੋੜੀ । ਧੁਰਿ—ਧੁਰ ਦਰਗਾਹ
 ਤੋਂ । ਕਿਰਤੁ—ਪਿਛਲੇ ਕੀਤੇ ਕਰਮਾਂ ਦਾ ਸੰਸਕਾਰ । ਜੁੜੈਦਾ—ਇਕੱਠਾ ਹੋਇਆ ਹੋਇਆ ।
 ਕਿਰਤੁ ਜੁੜੈਦਾ—ਪਿਛਲੇ ਕੀਤੇ ਕਰਮਾਂ ਦੇ ਇਕੱਠੇ ਹੋਏ ਸੰਸਕਾਰ । ਦੇਹੜਿ—ਸੋਹਣੀ
 ਦੇਹ, ਸੋਹਣੀ ਕਾਂਇਆਂ । ਬਿਖਮੁ—ਔਖਾ (ਸੰਸਾਰ-ਸਮੁੰਦਰ) । ਗੁਰਮੁਖਿ—ਗੁਰੂ ਦੀ
 ਰਾਹੀਂ । ਪਰਮਾਨੰਦਾ—ਪਰਮ ਆਨੰਦ ਦਾ ਮਾਲਕ ਪ੍ਰਭੂ । ਹਰਿ ਪੂਰੈ—ਪੂਰੇ ਹਰੀ ਨੇ ।
 ਮਿਲਿ—ਮਿਲ ਕੇ (ਲਫਜ਼ 'ਮਿਲੁ' ਅਤੇ 'ਮਿਲਿ' ਦਾ ਫਰਕ ਵੇਖੋ) । ਵਰੁ—ਖਸਮ ।
 ਕਾਜੁ—ਵਿਆਹ ਦਾ ਕੰਮ । ਮੰਗਲੁ—ਖੁਸ਼ੀ ।

ਅਰਥ :—ਹੇ ਭਾਈ ! ਇਹ ਮਨੁੱਖਾ ਸਰੀਰ-ਘੋੜੀ ਪਰਮਾਤਮਾ ਨੇ ਪੈਦਾ ਕੀਤੀ
 ਹੈ (ਕਿ ਇਸ ਘੋੜੀ ਉਤੇ ਚੜ੍ਹ ਕੇ ਜੀਵ ਜੀਵਨ-ਸਫਰ ਨੂੰ ਸਫਲਤਾ ਨਾਲ ਤੈ ਕਰੇ, ਸੋ)
 ਜਿਸ (ਸਰੀਰ-ਘੋੜੀ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਹੈ, ਉਹ ਧੰਨ
 ਹੈ, ਉਸ ਨੂੰ ਸ਼ਾਬਾਸ਼ ਮਿਲਦੀ ਹੈ, (ਇਸ ਦੀ ਰਾਹੀਂ) ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ
 ਦਾ ਇਕੱਠ ਉੱਘੜ ਪੈਂਦਾ ਹੈ ।

ਹੇ ਭਾਈ ! ਇਸ ਸੋਹਣੀ ਕਾਂਇਆਂ-ਘੋੜੀ ਉਤੇ ਚੜ੍ਹ, (ਇਹ ਘੋੜੀ) ਔਖੇ ਸੰਸਾਰ
 ਸਮੁੰਦਰ ਤੋਂ ਪਾਰ ਲੰਘਾ ਲੈਂਦੀ ਹੈ, (ਇਸ ਤੀ ਰਾਹੀਂ) ਗੁਰੂ ਦੀ ਸਰਨ ਪੈ ਕੇ ਪਰਮ
 ਆਨੰਦ ਦੇ ਮਾਲਕ ਪਰਮਾਤਮਾ ਨੂੰ ਮਿਲ ।

ਪੂਰਨ ਪਰਮਾਤਮਾ ਨੇ ਜਿਸ ਜੀਵ-ਇਸਤ੍ਰੀ ਦਾ ਵਿਆਹ ਰਚਾ ਦਿੱਤਾ (ਜਿਸ
 ਜਿੰਦ-ਵਹੁਟੀ ਨੂੰ ਆਪਣੇ ਨਾਲ ਮਿਲਾਣ ਦਾ ਵੋ ਢੁਕਾ ਦਿੱਤਾ), ਸਤ ਸੰਗੀਆਂ ਨਾਲ
 ਮਿਲ ਕੇ (ਮਾਨੋ, ਉਸ ਦੀ) ਜੰਵ ਆ ਗਈ । ਹੇ ਦਾਸ ਨਾਨਕ ! ਸੰਤ ਜਨਾਂ ਨੂੰ ਮਿਲ
 ਕੇ ਉਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲਿਆ, ਉਸ ਨੇ
 ਆਤਮਕ ਆਨੰਦ ਲੱਭ ਲਿਆ, ਉਸ ਦੇ ਅੰਦਰ ਆਤਮਕ ਸ਼ਾਦੀਆਨੇ ਵੱਜ ਪਏ
 । ੪ । ੧ । ੫ ।

ਵਡਹੰਸੁ ਮਹਲਾ ੪ ॥ ਦੇਹ ਤੇਜਨੜੀ ਹਰਿ ਨਵਰੰਗੀਆ ਰਾਮ॥
 ਗੁਰ ਗਿਆਨੁ ਗੁਰੂ ਹਰਿ ਮੰਗੀਆ ਰਾਮ ॥ ਗਿਆਨੁ ਮੰਗੀ ਹਰਿ ਕਥਾ ਚੰਗੀ
 ਹਰਿਨਾਮੁ ਗਤਿ ਮਿਤਿ ਜਾਣੀਆ ॥ ਸਭੁ ਜਨਮੁ ਸਫਲਿਓ ਕੀਆ ਕਰਤੈ
 ਹਰਿ ਰਾਮ ਨਾਮਿ ਵਖਾਣੀਆ ॥ ਹਰਿ ਰਾਮ ਨਾਮੁ ਸਲਾਹਿ ਹਰਿਪ੍ਰਭੁ ਹਰਿ
 ਭਗਤਿ ਹਰਿ ਜਨ ਮੰਗੀਆ ॥ ਜਨੁ ਕਹੈ ਨਾਨਕੁ ਸੁਣਹੁ ਸੰਤਹੁ ਹਰਿ ਭਗਤਿ
 ਗੋਵਿੰਦ ਚੰਗੀਆ ॥੧॥ [ਪੰਨਾ ੫੭੬]

ਪਦ ਅਰਥ :- ਤੇਜਨੜੀ-ਸੋਹਣੀ ਤੇਜਣਿ, ਸੋਹਣੀ ਘੋੜੀ । ਨਵ ਰੰਗੀਆ-
ਨਵੇਂ ਰੰਗ ਵਾਲੀ । ਚੰਗੀ-ਸੁੰਦਰ । ਗਤਿ-ਉੱਚੀ ਆਤਮਕ ਅਵਸਥਾ । ਮਿਤਿ-
ਮਰਯਾਦਾ, ਮਾਪ । ਕਰਤੈ-ਕਰਤਾਰ ਨੇ । ਨਾਮਿ-ਨਾਮ ਵਿਚ । ਵਖਾਣੀਆ-ਉਚਾਰੀ ।
ਸਲਾਹਿ-ਸਲਾਹ ਕੇ । ਹਰਿ ਜਨ-ਹਰੀ ਦੇ ਭਗਤ । ੧।

ਅਰਥ :- ਹੇ ਭਾਈ ਉਹ ਕਾਂਇਆਂ ਸੋਹਣੀ ਘੋੜੀ ਹੈ (ਜੀਵ-ਰਾਹੀ ਦੇ
ਜੀਵਨ-ਸਫਰ ਵਾਸਤੇ ਚੰਗੀ ਘੋੜੀ ਹੈ) ਜੋ ਪਰਮਾਤਮਾ ਦੇ ਪ੍ਰੇਮ ਦੇ ਨਵੇਂ ਰੰਗ ਵਿਚ
ਰੰਗੀ ਰਹਿੰਦੀ ਹੈ, ਜੋ ਗੁਰੂ ਪਾਸੋਂ ਆਤਮਕ ਜੀਵਨ ਦੀ ਸ਼੍ਰੇਣਤ ਸੂਝ ਮੰਗਦੀ ਰਹਿੰਦੀ
ਹੈ, ਜੋ (ਗੁਰੂ ਪਾਸੋਂ) ਆਤਮਕ ਜੀਵਨ ਦੀ ਸੂਝ ਮੰਗਦੀ ਹੈ, ਪਰਮਾਤਮਾ ਦੀ ਸੋਹਣੀ
ਸਿਫਤਿ ਸਾਲਾਹ ਕਰਦੀ ਹੈ, ਪਰਮਾਤਮਾ ਦਾ ਨਾਮ ਜਪਦੀ ਹੈ, ਜੋ ਇਹ ਸਮਝਣ
ਦਾ ਜਤਨ ਕਰਦੀ ਹੈ ਕਿ ਪਰਮਾਤਮਾ ਕਿਹੋ ਜਿਹਾ ਤੇ ਕੇਡਾ ਵਡਾ ਹੈ । ਕਰਤਾਰ ਨੇ
(ਅਜੇਹੀ ਕਾਂਇਆਂ-ਘੋੜੀ ਦਾ) ਸਾਰਾ ਜਨਮ ਸਫਲ ਕਰ ਦਿੱਤਾ ਹੈ, ਕਿਉਂਕਿ ਉਹ
ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੀ ਹੈ, ਪਰਮਾਤਮਾ ਦੀ ਸਿਫਤਿ ਸਾਲਾਹ
ਉਚਾਰਦੀ ਰਹਿੰਦੀ ਹੈ ।

ਹੇ ਭਾਈ ! ਪਰਮਾਤਮਾ ਦੇ ਭਗਤ ਪਰਮਾਤਮਾ ਦੇ ਨਾਮ ਦੀ ਵਡਿਆਈ ਕਰ ਕੇ
ਪਰਮਾਤਮਾ ਦੀ ਭਗਤੀ (ਦੀ ਦਾਤਿ) ਮੰਗਦੇ ਰਹਿੰਦੇ ਹਨ । ਦਾਸ ਨਾਨਕ ਆਖਦਾ ਹੈ-
ਹੇ ਸੰਤ ਜਨੋ ! (ਇਹ ਸੋਹਣੀ ਕਾਂਇਆਂ ਘੋੜੀ ਪ੍ਰਾਪਤ ਕਰ ਕੇ) ਪਰਮਾਤਮਾ ਦੀ ਸੋਹਣੀ
ਭਗਤੀ (ਕਰਦੇ ਰਹੋ) । ੧ ।

ਦੇਹ ਕੰਚਨ ਜੀਨੁ ਸੁਵਿਨਾ ਰਾਮ ॥ ਜਿੜ ਹਰਿ ਹਰਿ ਨਾਮੁ ਰਤੰਨਾ
ਰਾਮ ॥ ਜਿੜ ਨਾਮ ਰਤਨੁ ਗੋਵਿੰਦ ਪਾਇਆ ਹਰਿ ਮਿਲੇ ਹਰਿ ਗੁਣ ਸੁਖ
ਘਣੇ ॥ ਗੁਰ ਸਬਦੁ ਪਾਇਆ ਹਰਿਨਾਮੁ ਧਿਆਇਆ ਵਡਭਾਗੀ ਹਰਿ ਰੰਗ
ਹਰਿ ਬਣੇ ॥ ਹਰਿ ਮਿਲੇ ਸੁਆਮੀ ਅੰਤਰਜਾਮੀ ਹਰਿ ਨਵਤਨ ਹਰਿ
ਨਵ ਰੰਗੀਆ ॥ ਨਾਨਕੁ ਵਖਾਣੈ ਨਾਮੁ ਜਾਣੈ ਹਰਿਨਾਮੁ ਹਰਿ ਪ੍ਰਭ ਮੰਗੀਆ ॥
੨ ॥ [ਪੰਨਾ ੫੭੬]

ਪਦ ਅਰਥ :- ਦੇਹ-ਸਰੀਰ, ਕਾਂਇਆਂ(-ਘੋੜੀ) । ਜੀਨੁ-ਕਾਠੀ । ਸੁਵਿਨਾ-
ਸੋਨੇ ਦੀ । ਜਿੜ-ਜੜ ਕੇ । ਘਣੇ-ਬਹੁਤ । ਨਵ ਤਨ-ਨਵਾਂ । ਨਵ ਰੰਗੀਆ-ਨਵ-
ਰੰਗੀ, ਨਵੇਂ ਰੰਗ ਵਾਲਾ । ੨ ।

ਅਰਥ :- ਉਹ ਕਾਂਇਆਂ (-ਘੋੜੀ, ਮਾਨੋ,) ਸੋਨੇ ਦੀ ਹੈ (ਬਹੁਤ ਕੀਮਤ ਵਾਲੀ
ਬਣ ਜਾਂਦੀ ਹੈ, ਜਿਸ ਉਤੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਸੋਨੇ ਦੀ ਕਾਠੀ ਪਾਈ
ਜਾਂਦੀ ਹੈ (ਜਿਸ ਉਤੇ ਪਰਮਾਤਮਾ ਦੇ ਨਾਮ ਨਾਲ ਭਰਪੂਰ ਗੁਰ-ਸਬਦ ਦੀ ਕਾਠੀ ਪਾਈ

ਜਾਂਦੀ ਹੈ) ।

(ਹੇ ਭਾਈ ! ਜਿਸ ਮਨੁੱਖ ਨੇ) ਪਰਮਾਤਮਾ ਦਾ ਨਾਮ-ਰਤਨ ਜੜ ਕੇ ਗੁਰ-ਸ਼ਬਦ ਦੀ ਕਾਠੀ ਪਾ ਦਿੱਤੀ, ਉਸ ਨੂੰ ਪਰਮਾਤਮਾ ਮਿਲ ਪਿਆ, ਉਸ ਨੇ ਪਰਮਾਤਮਾ ਦੇ ਗੁਣ (ਆਪਣੇ ਅੰਦਰ ਵਸਾ ਲਏ), ਉਸ ਨੂੰ ਸੁਖ ਹੀ ਸੁਖ ਪ੍ਰਾਪਤ ਹੋ ਗਏ । ਹੇ ਭਾਈ ! ਜਿਸ ਮਨੁੱਖ ਨੇ ਗੁਰੂ ਦਾ ਸ਼ਬਦ ਹਾਸਲ ਕਰ ਲਿਆ, ਜਿਸ ਨੇ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਦਿਤਾ, ਉਹ ਵਡੇ ਭਾਗਾਂ ਵਾਲਾ ਬਣ ਗਿਆ, ਉਸ ਦੇ ਅੰਦਰ ਪਰਮਾਤਮਾ ਦਾ ਪ੍ਰੇਮ ਉੱਗੜ ਪਿਆ ।

ਨਾਨਕ ਆਖਦਾ ਹੈ—(ਹੇ ਭਾਈ ! ਜੇਹੜਾ ਮਨੁੱਖ) ਪਰਮਾਤਮਾ ਦੇ ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ, ਜੇਹੜਾ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਮੰਗਦਾ ਹੈ, ਉਸ ਨੂੰ ਉਹ ਮਾਲਕ-ਹਰੀ ਮਿਲ ਪੈਂਦਾ ਹੈ ਜੋ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਜੋ ਸਦਾ ਹੀ ਨਵਾਂ-ਨਰੋਆ ਰਹਿਣ ਵਾਲਾ ਹੈ, ਜੋ ਸਦਾ ਨਵੇਂ ਚੋਜਾਂ ਦਾ ਮਾਲਕ ਹੈ । ੨ ।

ਕੜੀਆਲੁ ਮੁਖੇ ਗੁਰਿ ਅੰਕਸੁ ਪਾਇਆ ਰਾਮ ॥ ਮਨੁ ਮੈਗਲੁ ਗੁਰੁ ਸਬਦਿ ਵਸਿ ਆਇਆ ਰਾਮ ॥ ਮਨੁ ਵਸਗਤਿ ਆਇਆ ਪਰਮ ਪਦੁ ਪਾਇਆ ਸਾਧਨ ਕੰਤਿ ਪਿਆਰੀ ॥ ਅੰਤਰਿ ਪ੍ਰੇਮੁ ਲਗਾ ਹਰਿ ਸੇਤੀ ਘਰਿ ਸੋਹੈ ਹਰਿਪ੍ਰਭ ਨਾਰੀ ॥ ਹਰਿ ਰੰਗਿ ਰਾਤੀ ਸਹਜੇ ਮਾਤੀ ਹਰਿਪ੍ਰਭੁ ਹਰਿ ਹਰਿ ਪਾਇਆ ॥ ਨਾਨਕੁ ਜਨੁ ਹਰਿ ਦਾਸੁ ਕਹਤੁ ਹੈ ਵਡਭਾਗੀ ਹਰਿ ਹਰਿ ਧਿਆਇਆ ॥੩॥ [੫੭੬]

ਪਦ ਅਰਥ :- ਕੜੀਆਲੁ—ਲਗਾਮ । ਮੁਖੇ—ਮੁਖਿ, (ਕਾਂਇਆਂ-ਘੋੜੀ ਦੇ) ਮੂੰਹ ਵਿਚ । ਗੁਰਿ—ਗੁਰੂ ਨੇ । ਅੰਕਸੁ—ਹਾਥੀ ਨੂੰ ਚਲਾਣ ਵਾਸਤੇ ਵਰਤੀਦਾ ਲੋਹੇ ਦਾ ਕੁੰਡਾ । ਮੈਗਲੁ—ਹਾਥੀ [ਸਫਕਲ] । ਸਬਦਿ—ਸ਼ਬਦ ਦੀ ਰਾਹੀਂ । ਵਸਿ—ਵੱਸ ਵਿਚ । ਵਸ ਗਤਿ—ਵੱਸ ਵਿਚ । ਪਰਮ ਪਦੁ—ਸਭ ਤੋਂ ਉੱਚਾ ਆਤਮਕ ਦਰਜਾ । ਸਾਧਨ—ਜੀਵ-ਇਸਤ੍ਰੀ । ਕੰਤਿ—ਕੰਤ ਨੇ । ਅੰਤਰਿ—ਅੰਦਰ, ਹਿਰਦੇ ਵਿਚ । ਹਰਿ ਸੇਤੀ—ਹਰੀ ਦੇ ਨਾਲ । ਘਰਿ—ਘਰ ਵਿਚ, ਪ੍ਰਭੂ ਦੀ ਹਜ਼ੂਰੀ ਵਿਚ । ਸੋਹੈ—ਸੋਹਣੀ ਲੱਗਦੀ ਹੈ । ਰੰਗਿ—ਪ੍ਰੇਮ-ਰੰਗਿ ਵਿਚ । ਰਾਤੀ—ਰੰਗੀ ਹੋਈ । ਸਹਜੇ—ਸਹਜਿ, ਆਤਮਕ ਅਡੋਲਤਾ ਵਿਚ । ਮਾਤੀ—ਮਸਤ । ਹਰਿ ਦਾਸੁ—ਹਰਿ ਦਾ ਸੇਵਕ । ਜਨੁ—ਦਾਸ । ੩ ।

ਅਰਥ :- ਹੇ ਭਾਈ ! ਗੁਰੂ ਨੇ (ਜਿਸ ਮਨੁੱਖ ਦੀ ਕਾਂਇਆਂ-ਘੋੜੀ ਦੇ) ਮੂੰਹ ਵਿਚ ਲਗਾਮ ਦੇ ਦਿੱਤੀ, ਕੁੰਡਾ ਰੱਖ ਦਿੱਤਾ, ਉਸ ਦਾ ਮਨ-ਹਾਥੀ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਵੱਸ ਵਿਚ ਆ ਗਿਆ ।

ਜਿਸ ਜੀਵ-ਇਸਤ੍ਰੀ ਦਾ ਮਨ ਵੱਸ ਵਿਚ ਆ ਗਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ, ਪ੍ਰਭੂ-ਕੰਤ ਨੇ ਉਸ ਜੀਵ-ਇਸਤ੍ਰੀ ਨੂੰ ਪਿਆਰ ਕਰਨਾ ਸ਼ੁਰੂ ਕਰ ਦਿੱਤਾ, ਉਸ ਦੇ ਹਿਰਦੇ ਵਿਚ ਪਰਮਾਤਮਾ ਨਾਲ ਪ੍ਰੇਮ ਪੈਦਾ ਹੋ ਗਿਆ, ਉਹ ਜੀਵ-ਇਸਤ੍ਰੀ ਪ੍ਰਭੂ ਦੀ ਹਜ਼ੂਰੀ ਵਿਚ ਸੋਹਣੀ ਲੱਗਦੀ ਹੈ । ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ, ਜੋ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ, ਉਹ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰ ਲੈਂਦੀ ਹੈ ।

ਹਰੀ ਦਾ ਸੇਵਕ ਨਾਨਕ-ਦਾਸ ਆਖਦਾ ਹੈ—ਹੇ ਭਾਈ ! ਵਡੇ ਭਾਗਾਂ ਵਾਲੇ ਜੀਵ ਹੀ ਪਰਮਾਤਮਾ ਦਾ ਨਾਮ ਸਿਮਰਦੇ ਹਨ । ੩ ।

ਦੇਹ ਘੋੜੀ ਜੀ ਜਿਤੁ ਹਰਿ ਪਾਇਆ ਰਾਮ ॥ ਮਿਲਿ ਸਤਿਗੁਰ ਜੀ
ਮੰਗਲੁ ਗਾਇਆ ਰਾਮ ॥ ਹਰਿ ਗਾਇ ਮੰਗਲੁ ਰਾਮਨਾਮਾ ਹਰਿ ਸੇਵ ਸੇਵਕ
ਸੇਵਕੀ ॥ ਪ੍ਰਭ ਜਾਇ ਪਾਵੈ ਰੰਗ ਮਹਲੀ ਹਥਿ ਰੰਗੁ ਮਾਣੈ ਰੰਗਕੀ ॥ ਗੁਣ
ਰਾਮ ਗਾਏ ਮਨਿ ਸੁਭਾਏ ਹਰਿ ਗੁਰਮਤੀ ਮਨਿ ਧਿਆਇਆ ॥ ਜਨ ਨਾਨਕ
ਹਰਿ ਕਿਰਪਾ ਧਾਰੀ ਦੇਹ ਘੋੜੀ ਚੜਿ ਹਰਿ ਪਾਇਆ ॥ ੪ ॥ ੨ ॥ ੬ ॥
[ਪੰਨਾ ੫੭੬]

ਪਦ ਅਰਥ:—ਦੇਹ—ਕਾਂਇਆਂ, ਸਰੀਰ । ਜੀ—ਹੇ ਭਾਈ ! ਜਿਤੁ—ਜਿਸ(ਕਾਂਇਆਂ
—ਘੋੜੀ) ਦੀ ਰਾਹੀਂ । ਮਿਲਿ ਸਤਿਗੁਰ—ਗੁਰੂ ਨੂੰ ਮਿਲ ਕੇ । ਮੰਗਲੁ—ਆਤਮਕ ਆਨੰਦ
ਦੇਣ ਵਾਲਾ ਗੀਤ । ਸੇਵਕੀ—ਸੇਵਕ-ਭਾਵਨਾ ਨਾਲ । ਜਾਇ—ਜਾ ਕੇ । ਪ੍ਰਭ ਰੰਗ ਮਹਲੀ
—ਪਰਮਾਤਮਾ ਦੀ ਆਨੰਦ-ਭਰੀ ਹਜ਼ੂਰੀ ਵਿਚ । ਮਨਿ—ਮਨ ਵਿਚ । ਸੁਭਾਏ—ਸੁਭਾਇ,
ਪ੍ਰੇਮ ਨਾਲ । ਚੜਿ—ਚੜ੍ਹ ਕੇ । ੪ ।

ਅਰਥ :—ਹੇ ਭਾਈ ! ਉਹ ਕਾਂਇਆਂ (ਮਨੁੱਖ ਦੇ ਜੀਵਨ-ਸਫਰ ਵਿਚ, ਮਾਨੋ,) ਘੋੜੀ ਹੈ ਜਿਸ (ਕਾਂਇਆਂ) ਦੀ ਰਾਹੀਂ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, ਅਤੇ, ਗੁਰੂ ਨੂੰ ਮਿਲ ਕੇ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾਂਦਾ ਰਹਿੰਦਾ ਹੈ । ਸੇਵਕ-ਭਾਵ ਨਾਲ ਜੇਹੜਾ ਮਨੁੱਖ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾ ਕੇ ਪਰਮਾਤਮਾ ਦੀ ਸੇਵਾ ਭਗਤੀ ਕਰਦਾ ਹੈ ਉਹ ਪਰਮਾਤਮਾ ਦੀ ਆਨੰਦ-ਭਰੀ ਹਜ਼ੂਰੀ ਵਿਚ ਜਾ ਪਹੁੰਚਦਾ ਹੈ ਅਤੇ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦਾ ਹੈ । ਉਹ ਮਨੁੱਖ ਪ੍ਰੇਮ ਨਾਲ ਆਪਣੇ ਮਨ ਵਿਚ ਪਰਮਾਤਮਾ ਦੇ ਗੁਣ ਗਾਂਦਾ ਹੈ, ਗੁਰੂ ਦੀ ਮਤਿ ਉਤੇ ਤੁਰ ਕੇ ਮਨ ਵਿਚ ਪਰਮਾਤਮਾ ਦਾ ਧਿਆਨ ਧਰਦਾ ਹੈ ।

ਹੇ ਨਾਨਕ ! ਜਿਸ ਦਾਸ ਉਤੇ ਪਰਮਾਤਮਾ ਕਿਰਪਾ ਕਰਦਾ ਹੈ ਉਹ ਆਪਣੀ ਕਾਂਇਆਂ-ਘੋੜੀ ਉਤੇ ਚੜ੍ਹ ਕੇ ਪਰਮਾਤਮਾ ਨੂੰ ਮਿਲ ਪੈਂਦਾ ਹੈ । ੪ । ੨ । ੬ ।

ਰਾਗੁ ਵਡਹੰਸ ਮਹਲਾ ੫ ਛੰਤ ਘਰੁ ੪

੧ ਓ ਸਤਿਗੁਰ ਪ੍ਰਸਾਦਿ ॥ ਗੁਰ ਮਿਲਿ ਲਧਾ ਜੀ ਰਾਮੁ ਪਿਆਰਾ
ਰਾਮ ॥ ਇਹੁ ਤਨੁ ਮਨੁ ਦਿਤੜਾ ਵਾਰੇ ਵਾਰਾ ਰਾਮ ॥ ਤਨੁ ਮਨੁ ਦਿਤਾ
ਭਵਜਲੁ ਜਿਤਾ ਚੂਕੀ ਕਾਂਠਿ ਜਮਾਣੀ॥ਅਸਥਿਰੁ ਥੀਆ ਅੰਮ੍ਰਿਤੁ ਪੀਆ,
ਰਹਿਆ ਆਵਣ ਜਾਣੀ ॥ ਸੋ ਘਰੁ ਲਧਾ ਸਹਜਿ ਸਮਧਾ ਹਰਿ ਕਾ ਨਾਮੁ
ਅਧਾਰਾ॥ਕਹੁ ਨਾਨਕ ਸੁਖਿ ਮਾਣੇ ਰਲੀਆਂ ਗੁਰ ਪੂਰੇ ਕੰਉ ਨਮਸਕਾਰਾ ॥੧॥

ਪਦ ਅਰਥ :-ਗੁਰ ਮਿਲਿ-ਗੁਰੂ ਨੂੰ ਮਿਲ ਕੇ । ਲਧਾ-ਲੱਭਦਾ ਹੈ । ਜੀ-ਹੇ
ਭਾਈ ! ਵਾਰੇ ਵਾਰਾ-ਵਾਰ ਵਾਰ ਕੇ, ਸਦਕੇ ਕਰ ਕੇ । ਭਵਜਲੁ-ਸੰਸਾਰ-ਸਮੁੰਦਰ । ਚੂਕੀ
-ਮੁੱਕ ਜਾਂਦੀ ਹੈ । ਕਾਂਠਿ-ਮੁਥਾਜੀ । ਜਮਾਣੀ-ਜਮਾਂ ਦੀ । ਅਸਥਿਰੁ-ਅਡੋਲ-ਚਿੱਤ ।
ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਰਹਿਆ-ਮੁੱਕ ਗਿਆ । ਸਹਜਿ-
ਆਤਮਕ ਅਡੋਲਤਾ ਵਿਚ । ਸਮਧਾ-ਸਮਾ ਗਿਆ, ਲੀਨਤਾ ਹੋ ਗਈ । ਅਧਾਰਾ-
ਆਸਰਾ । ਸੁਖਿ-ਆਨੰਦ ਨਾਲ । ਰਲੀਆਂ-ਖੁਸ਼ੀਆਂ । ਕੰਉ-ਨੂੰ । ੧ ।

ਅਰਥ :-ਹੇ ਭਾਈ ! ਗੁਰੂ ਨੂੰ ਮਿਲ ਕੇ (ਹੀ) ਪਿਆਰਾ ਪ੍ਰਭੂ ਲੱਭਦਾ ਹੈ, (ਜਿਸ
ਨੂੰ ਗੁਰੂ ਦੀ ਰਾਹੀਂ ਪ੍ਰਭੂ ਲੱਭ ਪੈਂਦਾ ਹੈ, ਉਹ) ਆਪਣਾ ਇਹ ਸਰੀਰ ਇਹ ਮਨ (ਗੁਰੂ
ਦੇ) ਹਵਾਲੇ ਕਰਦਾ ਹੈ । ਜੇਹੜਾ ਮਨੁੱਖ ਆਪਣਾ ਤਨ ਮਨ ਗੁਰੂ ਦੇ ਹਵਾਲੇ ਕਰਦਾ
ਹੈ, ਉਹ ਸੰਸਾਰ-ਸਮੁੰਦਰ ਨੂੰ ਜਿੱਤ ਲੈਂਦਾ ਹੈ, ਉਸ ਦੀ ਜਮਾਂ ਦੀ ਮੁਥਾਜੀ ਮੁੱਕ ਜਾਂਦੀ ਹੈ
ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਗੁਰੂ ਪਾਸੋਂ ਲੈ ਕੇ) ਪੀਂਦਾ ਹੈ,
ਤੇ, ਅਡੋਲ-ਚਿੱਤ ਹੋ ਜਾਂਦਾ ਹੈ, ਉਸ ਦਾ ਜਨਮ ਮਰਨ ਦਾ ਗੋੜ ਮੁੱਕ ਜਾਂਦਾ ਹੈ । ਉਸ
ਮਨੁੱਖ ਨੂੰ ਉਹ ਘਰ (ਪ੍ਰਭੂ ਦੇ ਚਰਨਾਂ ਵਿਚ ਟਿਕਾਣਾ) ਮਿਲ ਜਾਂਦਾ ਹੈ (ਜਿਸ ਦੀ
ਬਰਕਤਿ ਨਾਲ) ਉਹ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦਾ
ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ । ਹੇ ਨਾਨਕ ! ਆਖ-ਉਹ
ਮਨੁੱਖ ਸੁਖ ਵਿਚ ਰਹਿ ਕੇ ਆਤਮਕ ਖੁਸ਼ੀਆਂ ਮਾਣਦਾ ਹੈ (ਇਹ ਸਾਰੀ ਬਰਕਤਿ ਗੁਰੂ
ਦੀ ਹੀ ਹੈ) ਪੂਰੇ ਗੁਰੂ ਨੂੰ (ਸਦਾ) ਨਮਸਕਾਰ ਕਰਨੀ ਚਾਹੀਦੀ ਹੈ । ੧ ।

ਸੁਣਿ ਸਜਣ ਜੀ ਮੈਡੜੇ ਮੀਤਾ ਰਾਮ ॥ ਗੁਰਿ ਮੰਤ੍ਰੁ ਸਬਦੁ ਸਚੁ
ਦੀਤਾ ਰਾਮ ॥ ਸਚੁ ਸਬਦੁ ਧਿਆਇਆ ਮੰਗਲੁ ਠਾਇਆ ਚੂਕੇ ਮਨਹੁ
ਅਦੇਸਾ ॥ ਸੋ ਪ੍ਰਭੁ ਧਾਇਆ ਕਤਹਿ ਨ ਜਾਇਆ ਸਦਾ ਸਦਾ ਸੰਗਿ ਬੈਸਾ
॥ ਪ੍ਰਭੁ ਜੀ ਭਾਣਾ ਸਚਾ ਮਾਣਾ ਪ੍ਰਭਿ ਹਰਿ ਧਨੁ ਸਹਜੇ ਦੀਤਾ ॥ ਕਹੁ
ਨਾਨਕ ਤਿਸ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥ ੨ ॥

[ਪੰਨਾ ੫੭੬]

ਪਦ ਅਰਥ :-ਸਜਣ-ਹੇ ਸੱਜਣ ! ਮੈਡੜੇ-ਮੇਰੇ । ਗੁਰਿ-ਗੁਰੂ ਨੇ । ਸਬਦੁ

ਸਚੁ-ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਵਾਲਾ ਸ਼ਬਦ । ਮੰਗਲੁ-ਸਿਫਤਿ ਸਾਲਾਹ ਦਾ ਗੀਤ । ਮਨਹੁ-ਮਨ ਤੋਂ । ਅਦੇਸਾ-ਚਿੰਤਾ-ਫਿਕਰ । ਕਤਹਿ-ਕਿਸੇ ਭੀ ਹੋਰ ਥਾਂ । ਸੰਗਿ-(ਪ੍ਰਭੂ ਦੇ) ਨਾਲ । ਬੈਸਾ-ਬੈਠਾ ਰਹਿੰਦਾ ਹੈ, ਟਿਕਿਆ ਰਹਿੰਦਾ ਹੈ । ਪ੍ਰਭ ਭਾਣਾ-ਪ੍ਰਭੂ ਨੂੰ ਪਿਆਰਾ ਲੱਗਦਾ ਹੈ । ਪ੍ਰਭਿ-ਪ੍ਰਭੂ ਨੇ । ਸਹਜੇ-ਆਤਮਕ ਅਭੋਲਤਾ ਵਿਚ (ਟਿਕਾ ਕੇ) । ਬਲਿਹਾਰੀ-ਸਦਕੇ । ਸਭਨੀ-ਹੋਰ ਸਭ ਜੀਵਾਂ ਨੇ । ੧।

ਅਰਥ :-ਹੇ ਮੇਰੇ ਸੱਜਣ ! ਹੇ ਮੇਰੇ ਮਿੱਤਰ ! ਸੁਣ, (ਕਿਸੇ ਭਾਗਾਂ ਵਾਲੇ ਮਨੁੱਖ ਨੂੰ) ਗੁਰੂ ਨੇ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਵਾਲਾ ਸ਼ਬਦ-ਮੰਤ੍ਰ ਦਿੱਤਾ ਹੈ । ਜੇਹੜਾ ਮਨੁੱਖ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਵਾਲੇ ਸ਼ਬਦ ਨੂੰ ਸਦਾ ਹਿਰਦੇ ਵਿਚ ਵਸਾਂਦਾ ਹੈ, ਜੇਹੜਾ ਮਨੁੱਖ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ (ਸਦਾ) ਗਾਂਦਾ ਹੈ, ਉਸ ਦੇ ਮਨ ਤੋਂ ਚਿੰਤਾ-ਫਿਕਰ ਲਹਿ ਜਾਂਦੇ ਹਨ, ਉਹ ਮਨੁੱਖ ਪਰਮਾਤਮਾ ਦਾ ਮਿਲਾਪ ਹਾਸਲ ਕਰ ਲੈਂਦਾ ਹੈ, (ਪ੍ਰਭੂ ਨੂੰ ਛੱਡ ਕੇ) ਕਿਸੇ ਹੋਰ ਥਾਂ ਉਹ ਨਹੀਂ ਭਟਕਦਾ ਉਹ ਸਦਾ ਹੀ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦਾ ਹੈ । ਉਹ ਮਨੁੱਖ ਪ੍ਰਭੂ ਨੂੰ (ਸਦਾ) ਪਿਆਰਾ ਲੱਗਦਾ ਹੈ, ਸਦਾ-ਬਿਰ ਪ੍ਰਭੂ ਦਾ ਹੀ ਉਸ ਨੂੰ ਮਾਣ-ਆਸਰਾ ਰਹਿੰਦਾ ਹੈ, ਪਰਮਾਤਮਾ ਨੇ ਉਸ ਨੂੰ ਆਤਮਕ ਅਭੋਲਤਾ ਵਿਚ ਟਿਕਾ ਕੇ ਆਪਣਾ ਨਾਮ-ਧਨ ਬਖਸ਼ ਦਿੱਤਾ ਹੈ । ਹੇ ਨਾਨਕ ! ਆਖ-(ਹੇ ਪ੍ਰਭੂ !) ਮੈਂ ਉਸ ਸੇਵਕ ਤੋਂ ਸਦਕੇ ਜਾਂਦਾ ਹਾਂ ਤੇਰੇ ਨਾਮ ਦੀ ਦਾਤਿ ਉਸ ਪਾਸੋਂ ਸਭ ਜੀਵ ਲੈਂਦੇ ਹਨ । ੨।

ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥ ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥ ਮਨੁ ਥੀਆ ਠੰਢਾ ਚੁਕੀ ਡੰਝਾ ਪਾਇਆ ਬਹੁਤੁ ਖਜਾਨਾ ॥ ਸਿਖ/ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੇ ਕੁਰਬਾਨਾ ॥ ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥ ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥ [ਪੰਨਾ ੫੭੭]

ਪਦ ਅਰਥ :-ਭਉ ਭਾਣਾ-(ਜੇ) ਤੈਨੂੰ ਚੰਗਾ ਲੱਗੇ, ਜੇ ਤੇਰੀ ਰਜ਼ਾ ਹੋਵੇ । ਅਘਾਏ-ਰੱਜ ਜਾਂਦਾ ਹੈ । ਠੰਢਾ-ਸ਼ਾਂਤ । ਤ੍ਰਿਸਨ-ਮਾਇਆ ਦੀ ਪਿਆਸ । ਡੰਝਾ-ਭੜਕੀ, ਕਦੇ ਨਾਹ ਮੁੱਕਣ ਵਾਲੀ ਪਿਆਸ । ਸਭਿ-ਸਾਰੇ । ਭੁੰਚਣ ਲਗੇ-ਖਾਣ ਲੱਗ ਪੈਂਦੇ ਹਨ । ਹੰਉ-ਮੈਂ । ਕੈ ਕੁਰਬਾਨਾ-ਤੋਂ ਸਦਕੇ । ਰੰਗਿ-ਪ੍ਰੇਮ-ਰੰਗ ਵਿਚ । ਰਾਤੇ-ਰੰਗੇ ਜਾਂਦੇ ਹਨ । ਤ੍ਰਾਸ-ਸਹਮ, ਡਰ । ਸੰਗਿ-ਨਾਲ । ਕਰੰਉ-ਮੈਂ ਕਰਾਂ । ਲਾਏ-ਲਾਇ, ਲਾ ਕੇ । ੩।

ਅਰਥ :-ਹੇ ਪ੍ਰਭੂ ! ਮੈਂ ਗੁਰੂ ਤੋਂ ਸਦਕੇ ਜਾਂਦਾ ਹਾਂ । ਜੇ ਤੇਰੀ ਰਜ਼ਾ ਹੋਵੇ ਤਾਂ

(ਗੁਰੂ ਦੀ ਸਰਨ ਪੈ ਕੇ ਜੀਵ ਮਾਇਆ ਦੀ ਭੁੱਖ ਵਲੋਂ) ਪੂਰੇ ਤੌਰ ਤੇ ਰੱਜ ਜਾਂਦਾ ਹੈ । (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ) ਮਨ ਸ਼ਾਂਤ ਹੋ ਜਾਂਦਾ ਹੈ, ਕਦੇ ਨਾਹ ਮੁੱਕਣ ਵਾਲੀ ਮਾਇਆ ਦੀ ਪਿਆਸ (ਉਸ ਦੇ ਅੰਦਰੋਂ) ਬੁੱਝ ਜਾਂਦੀ ਹੈ (ਗੁਰੂ ਦੀ ਰਾਹੀਂ ਉਹ) (ਵਡਾ ਨਾਮ-) ਖ਼ਜ਼ਾਨਾ ਪ੍ਰਾਪਤ ਕਰ ਲੈਂਦਾ ਹੈ । (ਜੇਹੜੇ ਭੀ ਗੁਰੂ ਦੀ ਸਰਨ ਆਉਂਦੇ ਹਨ, ਉਹ) ਸਾਰੇ ਸਿੱਖ ਸੇਵਕ ਨਾਮ-ਖ਼ਜ਼ਾਨੇ ਨੂੰ ਵਰਤਣ ਲੱਗ ਪੈਂਦੇ ਹਨ । (ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਦੁਨੀਆ ਦੇ ਸਹਮਾਂ ਵਲੋਂ) ਨਿਡਰ ਹੋ ਜਾਂਦੇ ਹਨ, ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਜਮਾਂ ਦਾ ਸਹਮ ਮਿਟਾ ਲੈਂਦੇ ਹਨ । ਹੇ ਨਾਨਕ ! (ਆਖ-ਹੇ ਪ੍ਰਭੂ ! ਮੇਹਰ ਕਰ, ਮੈਂ) ਦਾਸ ਸਦਾ (ਗੁਰੂ ਦੇ) ਚਰਨਾਂ ਵਿਚ ਟਿਕਿਆ ਰਹਾਂ, (ਗੁਰੂ ਦਾ) ਸੇਵਕ ਬਣਿਆ ਰਹਾਂ, ਤੇ, ਸੁਰਤਿ ਜੋੜ ਕੇ ਤੇਰੀ ਭਗਤੀ ਕਰਦਾ ਰਹਾਂ । ੩ ।

ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥ ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥ ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥ ਗੁਣ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥ ਨਉਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥ ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੁਰੇ ॥੪॥੧॥[ਪੰਨਾ੫੭੭]

ਪਦ ਅਰਥ :-ਜੀ-ਹੇ ਪ੍ਰਭੂ ਜੀ ! ਮਨਸਾ-ਮਨ ਦੀ ਕਾਮਨਾ [ਸਨੀਧਾ] । ਮੋਹਿ-ਮੈਂ । ਜੀਉ-ਹੇ ਪ੍ਰਭੂ ਜੀ ! ਸਭਿ-ਸਾਰੇ । ਠਾਕੁਰ ਮੇਰੇ-ਹੇ ਠਾਕੁਰ ! ਕਿਤੁ-ਕਿਸ ਦੀ ਰਾਹੀਂ ? ਮੁਖਿ-ਮੂੰਹ ਨਾਲ । ਕਿਤੁ ਮੁਖਿ-ਕਿਸ ਮੂੰਹ ਨਾਲ ? ਸਾਲਾਹੀ-ਸਾਲਾਹੀਂ, ਮੈਂ ਉਸਤਤਿ ਕਰਾਂ । ਖਿਨ ਮਾਹੀ-ਇਕ ਛਿਨ ਵਿਚ । ਨਉ ਨਿਧਿ-(ਦੁਨੀਆ ਦੇ ਸਾਰੇ ਹੀ) ਨੌ ਖ਼ਜ਼ਾਨੇ । ਵਾਜੇ-ਵੱਜ ਪਏ ਹਨ । ਅਨਹਦ-ਇਕ-ਰਸ, ਬਿਨਾ ਵਜਾਇਆਂ । ਤੂਰੇ-ਵਾਜੇ । ਘਰਿ-ਹਿਰਦੇ-ਘਰ ਵਿਚ । ਵਿਸੁਰੇ-ਭੋਰੇ । ੪।

ਅਰਥ :-ਹੇ ਪ੍ਰਭੂ ਜੀ ! (ਤੇਰੀ ਮੇਹਰ ਨਾਲ ਮੇਰੀ ਹਰੇਕ) ਆਸ ਤੇ ਕਾਮਨਾ ਪੂਰੀ ਹੋ ਗਈ ਹੈ । ਹੇ ਪ੍ਰਭੂ ਜੀ ! ਮੈਂ ਗੁਣ-ਹੀਨ ਸਾਂ (ਮੇਰੇ ਅੰਦਰ ਕੋਈ ਭੀ ਗੁਣ ਨਹੀਂ ਸੀ) ਤੇਰੇ ਅੰਦਰ ਸਾਰੇ ਹੀ ਗੁਣ ਹਨ । ਹੇ ਮੇਰੇ ਮਾਲਕ ! ਤੇਰੇ ਅੰਦਰ ਸਾਰੇ ਹੀ ਗੁਣ ਹਨ । ਮੈਂ ਕਿਸ ਮੂੰਹ ਨਾਲ ਤੇਰੀ ਵਡਿਆਈ ਕਰਾਂ ? ਤੂੰ ਮੇਰਾ ਕੋਈ ਔਗਣ ਨਹੀਂ ਵਿਚਾਰਿਆ, ਤੂੰ ਮੇਰਾ ਕੋਈ ਗੁਣ ਨਹੀਂ ਤੱਕਿਆ, ਤੇ, ਇਕ ਛਿਨ ਵਿਚ ਹੀ ਤੂੰ ਮੇਰੇ ਉਤੇ ਮੇਹਰ ਕਰ ਦਿੱਤੀ । (ਤੇਰੀ ਮੇਹਰ ਨਾਲ ਮੈਂ, ਮਾਨੋਂ,) ਸਾਰੇ ਹੀ ਨੌ ਖ਼ਜ਼ਾਨੇ ਹਾਸਲ ਕਰ ਲਏ ਹਨ, ਮੇਰੇ ਅੰਦਰ ਆਤਮਕ ਆਨੰਦ ਦੀ ਚੜ੍ਹਦੀ ਕਲਾ ਬਣ ਗਈ ਹੈ

ਮੇਰੇ ਅੰਦਰ ਆਤਮਕ ਆਨੰਦ ਦੇ ਇਕ-ਰਸ ਵਾਜੇ ਵੱਜਣ ਲੱਗ ਪਏ ਹਨ ।

ਹੇ ਨਾਨਕ ! (ਆਖ-) ਹੇ ਪ੍ਰਭੂ ਜੀ ! ਮੈਂ (ਤੈਨੂੰ) ਖਸਮ ਨੂੰ ਆਪਣੇ ਹਿਰਦੇ-ਘਰ ਵਿਚ ਹੀ ਲੱਭ ਲਿਆ ਹੈ, ਮੇਰੇ ਸਾਰੇ ਹੀ ਚਿੰਤਾ-ਫਿਕਰ ਲਹਿ ਗਏ ਹਨ । ੪।੧।

ਸਲੋਕੁ ॥ ਕਿਆ ਸੁਣੇਦੋ ਕੂੜੁ ਵੰਵਨਿ ਪਵਣ ਬੁਲਾਰਿਆ ॥
ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥ ੧ ॥ ਛੰਤੁ ॥
ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸੁਵਣੀ ਸੁਣਿਆ ਰਾਮ ॥ ਸੇ ਸਹਜਿ
ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥ ਸੇ ਸਹਜਿ ਸੁਹੇਲੇ
ਗੁਣਹ ਅਮੋਲੇ ਜਗਤ ਉਧਾਰਣ ਆਏ ॥ ਭੈ ਬੋਹਿਥ ਸਾਗਰ ਪ੍ਰਭ ਚਰਣਾ
ਕੇਤੇ ਪਾਰਿ ਲੰਘਾਏ ॥ ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ
ਲੇਖਾ ਨ ਗਣਿਆ ॥ ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ
ਸੁਵਣੀ ਸੁਣਿਆ ॥ ੧ ॥ [ਪੰਨਾ ੫੭੭]

ਪਦ ਅਰਥ :-ਕੂੜੁ-ਬੂਠ, ਬੂਠੇ ਪਦਾਰਥਾਂ ਦੀ ਗੱਲ । ਵੰਵਨਿ-ਚਲੇ ਜਾਂਦੇ ਹਨ ।
ਬੁਲਾਰਿਆ-ਬੁੱਲਿਆਂ ਵਾਂਗ । ਸੁਣੀਅਰ-ਕੰਨ । ਤੇ-[ਬਹੁ ਵਚਨ] ਉਹ । ਸਚੁ-ਸਦਾ
ਕਾਇਮ ਰਹਿਣ ਵਾਲਾ । ਧਣੀ-ਮਾਲਕ-ਪ੍ਰਭੂ । ੧।

ਛੰਤੁ :-ਘੋਲਿ ਘੁਮਾਈ-ਮੈਂ ਕੁਰਬਾਨ ਜਾਂਦਾ ਹਾਂ । ਸੁਵਣੀ-ਕੰਨਾਂ ਨਾਲ ।
ਸਹਜਿ-ਆਤਮਕ ਅਭੋਲਤਾ ਵਿਚ । ਸੁਹੇਲੇ-ਸੁਖੀ । ਰਸਨਾ-ਜੀਭ (ਨਾਲ) । ਉਧਾਰਣ
-ਪਾਰ ਲੰਘਾਣ ਵਾਸਤੇ । ਭੈ ਸਾਗਰ-ਭਿਆਨਕ ਸਮੁੰਦਰ । ਬੋਹਿਥ-ਜਹਾਜ਼ । ਕੇਤੇ-
ਬੇਅੰਤ । ਕੰਉ-ਨੂੰ । ਠਾਕੁਰਿ-ਠਾਕੁਰ ਨੇ । ਜਿਨਿ-ਜਿਸ ਨੇ [ਜਿਨ-ਜਿੰਨ੍ਹਾਂ ਨੇ] । ੧।

ਅਰਥ :-ਹੇ ਭਾਈ ! ਨਾਸਵੰਤ ਪਦਾਰਥਾਂ ਦੀ ਗੱਲ ਕੀਹ ਸੁਣਦਾ ਹੈਂ ? (ਇਹ
ਪਦਾਰਥ ਤਾਂ) ਹਵਾ ਦੇ ਬੁੱਲਿਆਂ ਵਾਂਗ ਚਲੇ ਜਾਂਦੇ ਹਨ । ਹੇ ਨਾਨਕ ! (ਸਿਰਫ) ਉਹ
ਕੰਨ (ਪਰਮਾਤਮਾ ਦੀ ਹਜ਼ੂਰੀ ਵਿਚ) ਕਬੂਲ ਹਨ ਜੇਹੜੇ ਸਦਾ ਥਿਰ ਰਹਿਣ ਵਾਲੇ
ਮਾਲਕ-ਪ੍ਰਭੂ (ਦੀ ਸਿਫਤਿ ਸਾਲਾਹ) ਨੂੰ ਸੁਣਦੇ ਹਨ । ੧।

ਛੰਤੁ । ਹੇ ਭਾਈ ! ਜਿੰਨ੍ਹਾਂ ਮਨੁੱਖਾਂ ਨੇ ਆਪਣੇ ਕੰਨਾਂ ਨਾਲ ਪ੍ਰਭੂ (ਦਾ ਨਾਮ)
ਸੁਣਿਆ ਹੈ, ਉਹਨਾਂ ਤੋਂ ਮੈਂ ਸਦਕੇ ਕੁਰਬਾਨ ਜਾਂਦਾ ਹਾਂ । ਜੇਹੜੇ ਮਨੁੱਖ ਆਪਣੀ ਜੀਭ
ਨਾਲ ਪਰਮਾਤਮਾ ਦਾ ਨਾਮ ਜਪਦੇ ਹਨ ਉਹ ਆਤਮਕ ਅਭੋਲਤਾ ਵਿਚ ਟਿਕ ਕੇ ਸੁਖੀ
ਰਹਿੰਦੇ ਹਨ । ਉਹ ਮਨੁੱਖ ਆਤਮਕ ਅਭੋਲਤਾ ਵਿਚ ਰਹਿ ਕੇ ਸੁਖੀ ਜੀਵਨ ਜੀਉਂਦੇ
ਹਨ, ਉਹ ਅਮੋਲਕ ਗੁਣਾਂ ਵਾਲੇ ਹੋ ਜਾਂਦੇ ਹਨ, ਉਹ ਤਾਂ ਜਗਤ ਨੂੰ ਸੰਸਾਰ-ਸਮੁੰਦਰ ਤੋਂ
ਪਾਰ ਲੰਘਾਣ ਵਾਸਤੇ ਆਉਂਦੇ ਹਨ । ਹੇ ਭਾਈ ! ਇਸ ਭਿਆਨਕ ਸੰਸਾਰ-ਸਮੁੰਦਰ ਤੋਂ

ਪਾਰ ਲੰਘਣ ਵਾਸਤੇ ਪਰਮਾਤਮਾ ਦੇ ਚਰਨ ਜਹਾਜ਼ ਹਨ (ਆਪ ਨਾਮ ਜਪਣ ਵਾਲੇ ਮਨੁੱਖ) ਅਨੇਕਾਂ ਨੂੰ (ਪ੍ਰਭੂ-ਚਰਨਾਂ ਵਿਚ ਜੋੜ ਕੇ) ਪਾਰ ਲੰਘਾ ਦੇਂਦੇ ਹਨ। ਮੇਰੇ ਮਾਲਕ-ਪ੍ਰਭੂ ਨੇ ਜਿੰਨ੍ਹਾਂ ਉਤੇ ਮੋਹਰ (ਦੀ ਨਿਗਾਹ) ਕੀਤੀ, ਉਹਨਾਂ ਦੇ ਕਰਮਾਂ ਦਾ ਹਿਸਾਬ ਕਰਨਾ ਉਸ ਨੇ ਛੱਡ ਦਿੱਤਾ। ਹੇ ਨਾਨਕ ! ਆਖ-ਮੈਂ ਉਸ ਮਨੁੱਖ ਤੋਂ ਸਦਕ ਕੁਰਬਾਨ ਜਾਂਦਾ ਹਾਂ ਜਿਸ ਨੇ ਆਪਣੇ ਕੰਨਾਂ ਨਾਲ ਪਰਮਾਤਮਾ (ਦੀ ਸਿਫਤਿ ਸਾਲਾਹ) ਨੂੰ ਸੁਣਿਆ ਹੈ। ੧।

ਸਲੋਕੁ ॥ ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥ ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੀਦੇ ਮਾ ਪਿਰੀ ॥੧॥ ਛੰਤੁ ॥ ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥ ਸੇ ਸਾਚੀ ਦਰਗਹ ਭਾਣੇ ਰਾਮ ॥ ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥ ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥ ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥ ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥ ੨ ॥ [ਪੰਨਾ ੫੭੭]

ਪਦ ਅਰਥ :- ਲੋਇਣ-ਅੱਖਾਂ(ਨਾਲ)। ਲੋਈ-ਜਗਤ, ਲੋਕ। ਪਿਆਸ-ਵੇਖਣ ਦੀ ਲਾਲਸਾ। ਮੂ-ਮੈਨੂੰ। ਘਣੀ-ਬਹੁਤ। ਬਿਅੰਨਿ-ਹੋਰ ਕਿਸਮ ਦੀਆਂ। ਮਾ ਪਿਰੀ-ਮੇਰਾ ਪਿਆਰਾ। ੧।

ਛੰਤੁ। ਕੁਰਬਾਣੇ-ਸਦਕੇ। ਸੇ-[ਬਹੁ ਵਚਨ] ਉਹ। ਭਾਣੇ-ਪਸੰਦ ਆਉਂਦੇ ਹਨ। ਠਾਕੁਰਿ-ਠਾਕੁਰ ਨੇ। ਮਾਨੇ-ਆਦਰ ਦਿੱਤਾ। ਪਰਧਾਨੇ-ਮੰਨੇ-ਪ੍ਰਮੰਨੇ। ਸੇਤੀ-ਨਾਲ। ਰੰਗਿ-ਪ੍ਰੇਮ-ਰੰਗ ਵਿਚ। ਰਾਤੇ-ਰੰਗੇ ਰਹਿੰਦੇ ਹਨ। ਰਸਹਿ-ਰਸ ਨਾਲ। ਅਘਾਏ-ਤ੍ਰਿਪਤ। ਸਹਜਿ-ਆਤਮਕ ਅਡੋਲਤਾ ਵਿਚ। ਘਟਿ ਘਟਿ-ਹਰੇਕ ਘਟ ਵਿਚ। ਤਿਨ ਕੈ-ਉਹਨਾਂ ਤੋਂ। ਸਦ-ਸਦਾ। ੨।

ਅਰਥ :-ਮੈਂ ਆਪਣੀਆਂ ਅੱਖਾਂ ਨਾਲ ਜਗਤ ਨੂੰ ਵੇਖਿਆ ਹੈ, (ਅਜੇ ਭੀ) ਮੈਨੂੰ (ਜਗਤ ਵੇਖਣ ਦੀ ਪਿਆਸ) ਬਹੁਤ ਹੈ, ਇਹ ਪਿਆਸ ਬੁੱਝਦੀ ਨਹੀਂ। ਹੇ ਨਾਨਕ ! ਜਿੰਨ੍ਹਾਂ ਅੱਖਾਂ ਨੇ ਮੇਰੇ ਪਿਆਰੇ ਪ੍ਰਭੂ ਨੂੰ ਵੇਖਿਆ, ਉਹ ਅੱਖਾਂ ਹੋਰ ਕਿਸਮ ਦੀਆਂ ਹਨ (ਉਹਨਾਂ ਅੱਖਾਂ ਨੂੰ ਦੁਨੀਆ ਦੇ ਪਦਾਰਥ ਵੇਖਣ ਦੀ ਲਾਲਸਾ ਨਹੀਂ ਹੁੰਦੀ)। ੧।

ਛੰਤੁ। ਮੈਂ ਉਹਨਾਂ ਤੋਂ ਸਦਕੇ ਹਾਂ, ਜਿੰਨ੍ਹਾਂ ਨੇ ਪਰਮਾਤਮਾ ਦਾ ਦਰਸਨ ਕੀਤਾ ਹੈ, ਉਹ (ਵਡ-ਭਾਗੀ) ਬੰਦੇ ਸਦਾ-ਬਿਰ ਪ੍ਰਭੂ ਦੀ ਹਜ਼ੂਰੀ ਵਿਚ ਪਸੰਦ ਆਉਂਦੇ ਹਨ। ਜਿਨ੍ਹਾਂ ਜੀਵਾਂ ਨੂੰ ਮਾਲਕ-ਪ੍ਰਭੂ ਨੇ ਆਦਰ-ਮਾਣ ਦਿੱਤਾ ਹੈ, (ਹਰ ਥਾਂ) ਮੰਨੇ ਪ੍ਰਮੰਨੇ ਜਾਂਦੇ ਹਨ, ਉਹ ਪਰਮਾਤਮਾ ਦੇ ਚਰਨਾਂ ਨਾਲ ਜੁੜੇ ਰਹਿੰਦੇ ਹਨ, ਪਰਮਾਤਮਾ ਦੇ ਪ੍ਰੇਮ-ਰੰਗ

ਵਿਚ ਰੰਗੇ ਰਹਿੰਦੇ ਹਨ । ਉਹ ਮਨੁੱਖ ਪਰਮਾਤਮਾ ਦੇ ਨਾਮ-ਰਸ ਨਾਲ (ਦੁਨੀਆ ਦੇ ਪਦਾਰਥਾਂ ਵੱਲੋਂ) ਰੱਜੇ ਰਹਿੰਦੇ ਹਨ ਉਹ ਆਤਮਕ ਅਭੋਲਤਾ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਪਰਮਾਤਮਾ ਨੂੰ ਹਰੇਕ ਸਰੀਰ ਵਿਚ ਵੱਸਦਾ ਪਛਾਣਦੇ ਹਨ ।

ਹੇ ਭਾਈ ! ਉਹੀ ਮਨੁੱਖ ਭਲੇ ਹਨ, ਸੰਤ ਹਨ, ਸੁਖੀ ਹਨ, ਜੋ ਆਪਣੇ ਮਾਲਕ ਪ੍ਰਭੂ ਨੂੰ ਚੰਗੇ ਲੱਗਦੇ ਹਨ । ਹੇ ਨਾਨਕ ! ਆਖ-ਜਿੰਨ੍ਹਾਂ ਮਨੁੱਖਾਂ ਨੇ ਹਰੀ ਪ੍ਰਭੂ ਦਾ ਦਰਸਨ ਕਰ ਲਿਆ ਹੈ, ਮੈਂ ਉਹਨਾਂ ਤੋਂ ਸਦਾ ਸਦਕੇ ਜਾਂਦਾ ਹਾਂ । ੨ ।

ਸਲੋਕੁ ॥ ਦੇਹ ਅੰਧਾਰੀ ਅੰਧ ਸੁੰਢੀ ਨਾਮ ਵਿਹੂਣੀਆ॥ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥ ਛੰਤੁ ॥ ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿਪ੍ਰਭੁ ਡੀਠਾ ਰਾਮ ॥ ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥ ਹਰਿ ਮਨਹਿ ਮੀਠਾ ਪ੍ਰਭੁ ਤੂਠਾ ਅਮਿਉ ਵੁਠਾ ਸੁਖ ਭਏ ॥ ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥ ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥ ਕਹੁ ਨਾਨਕ ਤਿਨ ਖੰਨੀਐ ਵੰਞਾਂ ਜਿਨ ਘਟਿ ਮੇਰਾ ਹਰਿਪ੍ਰਭੁ ਵੁਠਾ ॥ ੪ ॥ [ਪੰਨਾ ੫੭੭]

ਪਦ ਅਰਥ :-ਦੇਹ-ਸਰੀਰ । ਅੰਧਾਰੀ ਅੰਧ-(ਮੋਹ ਦੇ) ਹਨੇਰੇ ਵਿਚ ਅੰਨ੍ਹੀ । ਵਿਹੂਣੀਆ-ਸੱਖਣੀ । ਜੈ ਘਟਿ-ਜਿਸ ਦੇ ਹਿਰਦੇ ਵਿਚ । ਵੁਠਾ-ਆ ਵੱਸਿਆ । ਸਚੁ ਧਣੀ -ਸਦਾ ਕਾਇਮ ਰਹਿਣ ਵਾਲਾ ਮਾਲਕ ਪ੍ਰਭੂ । ੧ ।

ਛੰਤੁ । ਵੰਞਾਂ-ਵੰਞਾਂ, ਮੈਂ ਜਾਂਦਾ ਹਾਂ । ਖੰਨੀਐ ਵੰਞਾਂ-ਮੈਂ ਟੋਟੇ ਟੋਟੇ ਹੋ ਕੇ ਸਦਕੇ ਜਾਂਦਾ ਹਾਂ । ਚਾਖਿ-(ਨਾਮ-ਰਸ) ਚੱਖ ਕੇ । ਅਘਾਣੇ-ਰੱਜ ਜਾਂਦੇ ਹਨ । ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਮਨਹਿ-ਮਨ ਵਿਚ । ਤੂਠਾ-ਪ੍ਰਸੰਨ ਹੁੰਦਾ । ਅਮਿਉ-ਅੰਮ੍ਰਿਤ । ਤਨ ਤੇ-ਤਨ ਤੋਂ । ਜਗਦੀਸ-ਜਗਤ ਦਾ ਮਾਲਕ । ਈਸਹ ਜੈ ਜਏ-ਮਾਲਕ ਦੀ ਜੈ-ਜੈਕਾਰ । ਜਪਿ-ਜਪ ਕੇ, ਆਖ ਕੇ । ਸੰਗੁ-ਸਾਥ । ਜਿਨ ਘਟਿ-ਜਿੰਨ੍ਹਾਂ ਦੇ ਹਿਰਦੇ ਵਿਚ । ੩ ।

ਅਰਥ :-ਹੇ ਭਾਈ ! ਜੇਹੜਾ ਸਰੀਰ ਪਰਮਾਤਮਾ ਦੇ ਨਾਮ ਤੋਂ ਸੱਖਣਾ ਰਹਿੰਦਾ ਹੈ, ਉਹ ਮਾਇਆ ਦੇ ਮੋਹ ਦੇ ਹਨੇਰੇ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ । ਹੇ ਨਾਨਕ ! ਉਸ ਮਨੁੱਖ ਦਾ ਜੀਵਨ ਕਾਮਯਾਬ ਹੈ ਜਿਸ ਦੇ ਹਿਰਦੇ ਵਿਚ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਆ ਵੱਸਦਾ ਹੈ । ੧ ।

ਛੰਤੁ । ਮੈਂ ਉਹਨਾਂ ਮਨੁੱਖਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ ਜਿੰਨ੍ਹਾਂ ਮੇਰੇ ਹਰੀ-ਪ੍ਰਭੂ ਦਾ ਦਰਸਨ ਕਰ ਲਿਆ ਹੈ । ਉਹ ਮਨੁੱਖ (ਪਰਮਾਤਮਾ ਦਾ ਨਾਮ-ਰਸ) ਚੱਖ ਕੇ

(ਦੁਨੀਆ ਦੇ ਪਦਾਰਥਾਂ ਵੱਲੋਂ) ਰੱਜ ਜਾਂਦੇ ਹਨ, ਉਹਨਾਂ ਨੂੰ ਆਤਮਕ ਜੀਵਨ ਦੇਣ ਵਾਲਾ ਪਰਮਾਤਮਾ ਦਾ ਨਾਮ-ਜਲ ਮਿੱਠਾ ਲੱਗਦਾ ਹੈ। ਪਰਮਾਤਮਾ ਉਹਨਾਂ ਨੂੰ ਆਪਣੇ ਮਨ ਵਿਚ ਪਿਆਰਾ ਲੱਗਦਾ ਹੈ, ਪਰਮਾਤਮਾ ਉਹਨਾਂ ਉਤੇ ਪ੍ਰਸੰਨ ਹੋ ਜਾਂਦਾ ਹੈ, ਉਹਨਾਂ ਦੇ ਅੰਦਰ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਆ ਵੱਸਦਾ ਹੈ, ਉਹਨਾਂ ਨੂੰ ਸਾਰੇ ਆਨੰਦ ਪ੍ਰਾਪਤ ਹੋ ਜਾਂਦੇ ਹਨ। ਜਗਤ ਦੇ ਮਾਲਕ-ਪ੍ਰਭੂ ਦੀ ਜੈ ਜੈਕਾਰ ਆਖ ਆਖ ਕੇ ਉਹਨਾਂ ਦੇ ਸਰੀਰ ਤੋਂ ਦੁੱਖ ਤੇ ਭਰਮ ਦੂਰ ਹੋ ਜਾਂਦੇ ਹਨ। ਉਹ ਮਨੁੱਖ ਮੋਹ ਤੋਂ ਰਹਿਤ ਹੋ ਜਾਂਦੇ ਹਨ, ਉਹਨਾਂ ਦੇ ਅੰਦਰੋਂ ਵਿਕਾਰ ਮੁੱਕ ਜਾਂਦੇ ਹਨ, ਕਾਮਾਦਿਕ ਪੰਜਾਂ ਨਾਲੋਂ ਉਹਨਾਂ ਦਾ ਸਾਥ ਟੁੱਟ ਜਾਂਦਾ ਹੈ।

ਹੇ ਨਾਨਕ ! ਆਖ-ਜਿੰਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਮੇਰਾ ਹਰੀ-ਪ੍ਰਭੂ ਆ ਵੱਸਿਆ ਹੈ ਮੈਂ ਉਹਨਾਂ ਤੋਂ ਸਦਕੇ-ਕੁਰਬਾਨ ਜਾਂਦਾ ਹਾਂ। ੩।

ਸਲੋਕੁ ॥ ਜੋ ਲੋੜੀਦੇ ਰਾਮ ਸੇਵਕ ਸੇਈ ਕਾਂਢਿਆ ॥ ਨਾਨਕ ਜਾਣੇ
ਸਤਿ ਸਾਂਈ ਸੰਤ ਨ ਬਾਹਰਾ ॥੧॥ ਛੰਤੁ ॥ ਮਿਲਿ ਜਲੁ ਜਲਹਿ ਖਟਾਨਾ
ਰਾਮ ॥ ਸੰਗਿ ਜੋਤੀ ਜੋਤਿ ਮਿਲਾਨਾ ਰਾਮ ॥ ਸਮਾਇ ਪੂਰਨ ਪੁਰਖ ਕਰਤੇ
ਆਪਿ ਆਪਹਿ ਜਾਣੀਐ ॥ ਤਹ ਸੁੰਨਿ ਸਹਜਿ ਸਮਾਧਿ ਲਾਗੀ ਏਕੁ ਏਕੁ
ਵਖਾਣੀਐ ॥ ਆਪਿ ਗੁਪਤਾ ਆਪਿ ਮੁਕਤਾ ਆਪਿ ਆਪੁ ਵਖਾਨਾ ॥ ਨਾਨਕ
ਭ੍ਰਮ ਭੈ ਗੁਣ ਬਿਨਾਸੇ ਮਿਲਿ ਜਲੁ ਜਲਹਿ ਖਟਾਨਾ ॥੪॥੨॥[ਪੰਨਾ ੫੭੮]

ਪਦ ਅਰਥ :- ਲੋੜੀਦੇ ਰਾਮ-ਰਾਮ ਨੂੰ ਚੰਗੇ ਲੱਗਦੇ ਹਨ। ਸੇਈ-ਉਹੀ [ਬਹੁ ਵਚਨ]। ਕਾਂਢਿਆ-ਅਖਵਾਂਦੇ ਹਨ। ਜਾਣੇ-ਜਾਣਿ, ਸਮਝ। ਸਤਿ-ਸੱਚ। ਬਾਹਰਾ-ਵੱਖਰਾ। ੧।

ਛੰਤੁ। ਮਿਲਿ-ਮਿਲ ਕੇ। ਜਲਹਿ-ਜਲ ਵਿਚ। ਖਟਾਨਾ-ਇੱਕ-ਰੂਪ ਹੋ ਜਾਂਦਾ ਹੈ। ਸੰਗਿ-ਨਾਲ। ਜੋਤੀ-ਪਰਮਾਤਮਾ। ਜੋਤਿ-ਜੀਵ ਦੀ ਆਤਮਾ। ਸਮਾਇ-ਸਮਾ ਲਏ ਹਨ, ਮਿਲਾ ਲਏ ਹਨ। ਕਰਤੇ-ਕਰਤਾਰ ਨੇ। ਆਪਹਿ-ਆਪ ਹੀ। ਜਾਣੀਐ-ਜਾਣਿਆ ਜਾਂਦਾ ਹੈ। ਤਹ-ਉਥੇ, ਉਹਨਾਂ ਦੇ ਹਿਰਦੇ ਵਿਚ। ਸੁੰਨਿ-ਵਿਕਾਰਾਂ ਵਲੋਂ ਸੁੰਢ। ਸਹਜਿ-ਆਤਮਕ ਅਭੋਲਤਾ ਵਿਚ। ਵਖਾਣੀਐ-ਵਖਾਣਿਆ ਜਾਂਦਾ ਹੈ, ਸਿਫਤਿ ਸਾਲਾਹ ਹੁੰਦੀ ਹੈ। ਗੁਪਤਾ-ਲੁਕਿਆ ਹੋਇਆ। ਮੁਕਤਾ-ਮਾਇਆ ਦੇ ਮੋਹ ਤੋਂ ਰਹਿਤ। ਆਪੁ-ਆਪਣੇ ਆਪ ਨੂੰ [ਲਫਜ਼ 'ਆਪਿ' ਅਤੇ 'ਆਪੁ' ਦਾ ਫਰਕ ਵੇਖੋ] ਗੁਣ-ਮਾਇਆ ਦੇ ਤਿੰਨ ਗੁਣ। ੪।

ਅਰਥ :- ਹੇ ਨਾਨਕ ! ਜੇਹੜੇ ਮਨੁੱਖ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ, ਉਹੀ

(ਅਸਲ) ਸੇਵਕ ਅਖਵਾਂਦੇ ਹਨ । (ਹੇ ਭਾਈ !) ਸੱਚ ਜਾਣ, ਮਾਲਕ-ਪ੍ਰਭੂ ਸੰਤਾਂ ਨਾਲੋਂ ਵੱਖਰਾ ਨਹੀਂ ਹੈ । ੧ ।

ਛੰਤੁ । (ਹੇ ਭਾਈ ! ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ (ਤਿਵੇਂ ਸੇਵਕ ਦੀ) ਆਤਮਾ ਪਰਮਾਤਮਾ ਦੇ ਨਾਲ ਮਿਲੀ ਰਹਿੰਦੀ ਹੈ । ਪੂਰਨ ਸਰਬ-ਵਿਆਪਕ ਕਰਤਾਰ ਨੇ ਜਿਸ ਸੇਵਕ ਨੂੰ ਆਪਣੇ ਵਿਚ ਲੀਨ ਕਰ ਲਿਆ, ਉਸ ਦੇ ਅੰਦਰ ਇਹ ਸੂਝ ਪੈਦਾ ਹੋ ਜਾਂਦੀ ਹੈ ਕਿ (ਹਰ ਥਾਂ) ਪਰਮਾਤਮਾ ਆਪ ਹੀ ਆਪ ਹੈ, ਉਸ ਦੇ ਹਿਰਦੇ ਵਿਚ (ਵਿਕਾਰਾਂ ਵਲੋਂ) ਸੁੰਝ ਹੋ ਜਾਂਦੀ ਹੈ, ਆਤਮਕ ਅਭੋਲਤਾ ਵਿਚ ਉਸ ਦੀ ਸਮਾਧੀ ਲੱਗੀ ਰਹਿੰਦੀ ਹੈ, ਉਸ ਦੇ ਹਿਰਦੇ ਵਿਚ ਇਕ ਪਰਮਾਤਮਾ ਚੀ ਹੀ ਸਿਫਤਿ ਸਾਲਾਹ ਹੁੰਦੀ ਰਹਿੰਦੀ ਹੈ । (ਉਸ ਨੂੰ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ ਸਾਰੇ ਸੰਸਾਰ ਵਿਚ ਆਪ ਹੀ ਲੁਕਿਆ ਹੋਇਆ ਹੈ, ਫਿਰ ਭੀ ਉਹ ਆਪ ਮਾਇਆ ਦੇ ਮੋਹ ਤੋਂ ਰਹਿਤ ਹੈ (ਹਰ ਥਾਂ ਵਿਆਪਕ ਹੋਣ ਕਰਕੇ) ਉਹ ਆਪ ਹੀ ਆਪਣੇ ਆਪ ਨੂੰ ਸਿਮਰ ਰਿਹਾ ਹੈ । ਹੇ ਨਾਨਕ ! ਉਸ ਮਨੁੱਖ ਦੇ ਅੰਦਰੋਂ ਭਰਮ ਡਰ ਤੇ ਮਾਇਆ ਦੇ ਤਿੰਨ ਗੁਣ ਨਾਸ ਹੋ ਜਾਂਦੇ ਹਨ, (ਉਹ ਇਉਂ ਪਰਮਾਤਮਾ ਨਾਲ ਇਕ-ਰੂਪ ਹੋਇਆ ਰਹਿੰਦਾ ਹੈ, ਜਿਵੇਂ) ਪਾਣੀ ਪਾਣੀ ਵਿਚ ਮਿਲ ਕੇ ਇਕ-ਰੂਪ ਹੋ ਜਾਂਦਾ ਹੈ । ੪। ੨।

ਵਡਹੰਸੁ ਮਹਲਾ ੫ ॥ ਪ੍ਰਭ ਕਾਰਣ ਸਮਰਥਾ ਰਾਮ ॥ ਰਖੁ ਜਗਤੁ ਸਗਲ ਦੇ ਹਥਾ ਰਾਮ ॥ ਸਮਰਥ ਸਰਣਾ ਜੋਗੁ ਸੁਆਮੀ ਕ੍ਰਿਪਾ ਨਿਧਿ ਸੁਖਦਾਤਾ ॥ ਹੰਉ ਕੁਰਬਾਣੀ ਦਾਸ ਤੇਰੇ ਜਿਨੀ ਏਕੁ ਪਛਾਤਾ ॥ ਵਰਨੁ ਚਿਹਨੁ ਨ ਜਾਇ ਲਖਿਆ ਕਥਨ ਤੇ ਅਕਥਾ ॥ ਬਿਨਵੰਤਿ ਨਾਨਕ ਸੁਣਹੁ ਬਿਨਤੀ ਪ੍ਰਭ ਕਰਣ ਕਾਰਣ ਸਮਰਥਾ ॥ ੧ ॥ [ਪੰਨਾ ੫੭੮]

ਪਦ ਅਰਥ :—ਕਰਣ—ਸ੍ਰਿਸ਼ਟੀ । ਕਾਰਣ—ਮੂਲ । ਸਮਰਥਾ—ਸਭ ਤਾਕਤਾਂ ਵਾਲਾ । ਸਗਲ—ਸਾਰਾ । ਦੇ—ਦੇ ਕੇ । ਸਰਣਾ ਜੋਗੁ—ਸਰਨ ਆਏ ਦੀ ਸਹਾਇਤਾ ਕਰ ਸਕਣ ਵਾਲਾ । ਨਿਧਿ—ਖਜ਼ਾਨਾ । ਹੰਉ—ਮੈਂ । ਜਿਨੀ—ਜਿਨ੍ਹਾਂ ਨੇ । ਵਰਨੁ—ਰੰਗ । ਚਿਹਨੁ—ਨਿਸ਼ਾਨ । ਕਥਨ ਤੇ—ਬਿਆਨ ਤੋਂ । ੧।

ਅਰਥ :—ਹੇ ਜਗਤ ਦੇ ਮੂਲ ਪ੍ਰਭੂ ! ਹੇ ਸਭ ਤਾਕਤਾਂ ਦੇ ਮਾਲਕ ! (ਆਪਣਾ) ਹੱਥ ਦੇ ਕੇ ਸਾਰੇ ਜਗਤ ਦੀ ਰੱਖਿਆ ਕਰ । ਹੇ ਸਭ ਤਾਕਤਾਂ ਦੇ ਮਾਲਕ ! ਹੇ ਸਰਨ ਪਏ ਦੀ ਸਹਾਇਤਾ ਕਰ ਸਕਣ ਵਾਲੇ ਮਾਲਕ ! ਹੇ ਕਿਰਪਾ ਦੇ ਖਜ਼ਾਨੇ ! ਹੇ ਸੁਖਦਾਤੇ ! ਮੈਂ ਤੇਰੇ ਉਹਨਾਂ ਸੇਵਕਾਂ ਤੋਂ ਸਦਕੇ ਜਾਂਦਾ ਹਾਂ ਜਿਨ੍ਹਾਂ ਨੇ ਤੇਰੇ ਨਾਲ ਸਾਂਝ ਪਾਈ ਹੈ । ਹੇ ਪ੍ਰਭੂ ! ਤੇਰਾ ਕੋਈ ਰੰਗ ਤੇਰਾ ਕੋਈ ਨਿਸ਼ਾਨ ਦੱਸਿਆ ਨਹੀਂ ਜਾ ਸਕਦਾ, ਤੇਰਾ ਸਰੂਪ

ਬਿਆਨ ਤੋਂ ਬਾਹਰ ਹੈ । ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! ਹੇ ਜਗਤ ਦੇ ਮੂਲ ! ਹੇ ਸਭ ਤਾਕਤਾਂ ਦੇ ਮਾਲਕ ! ਮੇਰੀ ਬੇਨਤੀ ਸੁਣ । ੧ ।

ਏਹਿ ਜੀਅ ਤੇਰੇ ਤੂੰ ਕਰਤਾ ਰਾਮ ॥ ਪ੍ਰਭੂ ਦੂਖ ਦਰਦ ਭ੍ਰਮ ਹਰਤਾ
ਰਾਮ ॥ ਭ੍ਰਮ ਦੂਖ ਦਰਦ ਨਿਵਾਰਿ ਖਿਨ ਮਹਿ ਰਖਿ ਲੇਹੁ ਦੀਨ ਦੈਆਲਾ ॥
ਮਾਤ ਪਿਤਾ ਸੁਆਮਿ ਸਜਣੁ ਸਭੁ ਜਗਤੁ ਬਾਲ ਗੋਪਾਲਾ ॥ ਜੋ ਸਰਣਿ
ਆਵੈ ਗੁਣ ਨਿਧਾਨ ਪਾਵੈ ਸੋ ਬਹੁੜਿ ਜਨਮਿ ਨ ਮਰਤਾ ॥ ਬਿਨਵੰਤਿ
ਨਾਨਕ ਦਾਸੁ ਤੇਰਾ ਸਭਿ ਜੀਅ ਤੇਰੇ ਤੂੰ ਕਰਤਾ ॥ ੨ ॥ [ਪੰਨਾ ੫੭੮]

ਪਦ ਅਰਥ :-ਏਹਿ—[ਲਫਜ਼ 'ਏਹ' ਤੋਂ ਬਹੁ ਵਚਨ] । ਜੀਅ—[ਲਫਜ਼ 'ਜੀਉ'
ਤੋਂ ਬਹੁ ਬਚਨ] । ਰਹਤਾ—ਰਹਤ ਕਰਨ ਵਾਲਾ, ਬਚਾਣ ਵਾਲਾ । ਨਿਵਾਰਿ—ਦੂਰ
ਕਰ ਕੇ । ਰਖਿ ਲੇਹੁ—ਬਚਾ ਲੈਂਦਾ ਹੈਂ । ਦੀਨ ਦੈਆਲ—ਦੀਨਾਂ ਉੱਤੇ ਦਇਆ ਕਰਨ
ਵਾਲੇ ! ਸੁਆਮੀ—ਮਾਲਕ । ਗੋਪਾਲਾ—ਹੇ ਗੋਪਾਲ ! ਵਿਧਾਨ—ਖਜ਼ਾਨੇ । ਬਹੁੜਿ—
ਮੁੜ । ਸਭਿ—ਸਾਰੇ । ੨ ।

ਅਰਥ :-ਹੇ ਪ੍ਰਭੂ ! (ਸੰਸਾਰ ਦੇ) ਇਹ ਸਾਰੇ ਜੀਵ ਤੇਰੇ ਹਨ, ਤੂੰ ਇਹਨਾਂ ਦਾ
ਪੈਦਾ ਕਰਨ ਵਾਲਾ ਹੈਂ, ਤੂੰ ਸਭ ਜੀਵਾਂ ਨੂੰ ਦੁੱਖਾਂ ਕਲੇਸ਼ਾਂ ਭਰਮਾਂ ਤੋਂ ਬਚਾਣ ਵਾਲਾ ਹੈਂ ।
ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ! ਤੂੰ (ਸਾਰੇ ਜੀਵਾਂ ਦੇ) ਭਰਮ ਦੁੱਖ ਕਲੇਸ਼ ਇਕ
ਖਿਨ ਵਿਚ ਦੂਰ ਕਰ ਕੇ ਬਚਾ ਲੈਂਦਾ ਹੈਂ । ਹੇ ਗੋਪਾਲ ! ਤੂੰ (ਸਭ ਜੀਵਾਂ ਦਾ) ਮਾਂ ਪਿਉ
ਮਾਲਕ ਤੇ ਸੱਜਣ ਹੈਂ, ਸਾਰਾ ਜਗਤ ਤੇਰੇ ਬੱਚੇ ਹਨ । ਹੇ ਪ੍ਰਭੂ ! ਜੇਹੜਾ ਜੀਵ ਤੇਰੀ
ਸਰਨ ਆਉਂਦਾ ਹੈ ਉਹ (ਤੇਰੇ ਦਰ ਤੋਂ ਤੇਰੇ) ਗੁਣਾਂ ਦੇ ਖਜ਼ਾਨੇ ਹਾਸਲ ਕਰ ਲੈਂਦਾ ਹੈ,
ਉਹ ਮੁੜ ਨਾਹ ਜੰਮਦਾ—ਹੈ ਨਾਹ ਮਰਦਾ ਹੈ । ਹੇ ਪ੍ਰਭੂ ! ਤੇਰਾ ਦਾਸ ਨਾਨਕ ਬੇਨਤੀ
ਕਰਦਾ ਹੈ—ਜਗਤ ਦੇ ਸਾਰੇ ਜੀਵ ਤੇਰੇ ਹਨ, ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ । ੨ ।

ਆਨ ਪਹਰ ਹਰਿ ਧਿਆਈਐ ਰਾਮ ॥ ਮਨ ਇਛਿਅੜਾ ਫਲ
ਪਾਈਐ ਰਾਮ ॥ ਮਨ ਇਛਿ ਪਾਈਐ ਪ੍ਰਭੂ ਧਿਆਈਐ ਮਿਟਹਿ ਜਮ ਕੇ
ਤ੍ਰਾਸਾ ॥ ਗੋਬਿੰਦੁ ਗਾਇਆ ਸਾਧ ਸੰਗਾਇਆ ਭਈ ਪੂਰਨ ਆਸਾ ॥ ਤਜਿ
ਮਾਨੁ ਮੋਹੁ ਵਿਕਾਰ ਸਗਲੇ ਪ੍ਰਭੂ ਕੈ ਮਨਿ ਭਾਈਐ ॥ ਬਿਨਵੰਤਿ ਨਾਨਕ
ਦਿਨਸੁ ਰੈਣੀ ਸਦਾ ਹਰਿ ਹਰਿ ਧਿਆਈਐ ॥੩॥ [ਪੰਨਾ ੫੭੮]

ਪਦ ਅਰਥ :-ਧਿਆਈਐ—ਸਿਮਰਨਾ ਚਾਹੀਦਾ ਹੈ । ਇਛਿਅੜਾ—ਚਿਤਵਿਆ ।
ਪਾਈਐ—ਪਾ ਲਈਦਾ ਹੈ । ਮਨ ਇਛਿ—ਮਨ ਦੀ ਕਾਮਨਾ । ਮਿਟਹਿ—ਮਿਟ ਜਾਂਦੇ ਹਨ ।
ਤ੍ਰਾਸਾ—ਭਰ । ਸਾਧ ਸੰਗਾਇਆ—ਸਾਧ ਸੰਗਤਿ ਵਿਚ । ਤਜਿ—ਤਜ ਕੇ, ਤਿਆਗ ਕੇ ।

ਸਗਲੇ-ਸਾਰੇ । ਮਨਿ-ਮਨ ਵਿਚ । ਭਾਈਐ-ਭਾ ਜਾਈਦਾ ਹੈ, ਪਿਆਰਾ ਲੱਗ ਪਈਦਾ ਹੈ । ਰੈਣੀ-ਰਾਤ । ੩।

ਅਰਥ :-ਹੇ ਭਾਈ ! ਅੱਠੇ ਪਹਰ (ਹਰ ਵੇਲੇ) ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਪ੍ਰਭੂ ਦੇ ਦਰ ਤੋਂ) ਮਨ-ਚਿਤਵਿਆ ਫਲ ਪ੍ਰਾਪਤ ਕਰ ਲਈਦਾ ਹੈ । ਹੇ ਭਾਈ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤਿਆਂ) ਮਨੋ-ਕਾਮਨਾ ਹਾਸਲ ਕਰ ਲਈਦੀ ਹੈ, ਜਮਰਾਜ ਦੇ ਸਾਰੇ ਸਹਮ ਭੀ ਮੁੱਕ ਜਾਂਦੇ ਹਨ । ਹੇ ਭਾਈ ! ਜਿਸ ਮਨੁੱਖ ਨੇ ਸਾਧ ਸੰਗਤਿ ਵਿਚ ਜਾ ਕੇ ਗੋਬਿੰਦ ਦੀ ਸਿਫਤਿ ਸਾਲਾਹ ਕੀਤੀ, ਉਸ ਦੀ (ਹਰੇਕ) ਆਸ ਪੂਰੀ ਹੋ ਗਈ । ਹੇ ਭਾਈ ! ਅਹੰਕਾਰ, ਮੋਹ, ਸਾਰੇ ਵਿਕਾਰ ਦੂਰ ਕਰ ਕੇ ਪਰਮਾਤਮਾ ਦੇ ਮਨ ਵਿਚ ਭਾ ਜਾਈਦਾ ਹੈ । ਨਾਨਕ ਬੇਨਤੀ ਕਰਦਾ ਹੈ-ਹੇ ਭਾਈ ! ਦਿਨ ਰਾਤ ਸਦਾ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ । ੩।

ਦਰਿ ਵਾਜਹਿ ਅਨਹਤ ਵਾਜੇ ਰਾਮ॥ਘਟਿ ਘਟਿ ਹਰਿ ਗੋਬਿੰਦੁ ਗਾਜੇ ਰਾਮ ॥ ਗੋਵਿਦ ਗਾਜੇ ਸਦਾ ਬਿਰਾਜੇ ਅਗਮ ਅਗੋਚਰੁ ਉਚਾ ॥ ਗੁਣ ਬੇਅੰਤ ਕਿਛੁ ਕਹਣੁ ਨ ਜਾਈ ਕੋਇ ਨ ਸਕੈ ਪਹੁਚਾ ॥ ਆਪਿ ਉਪਾਏ ਆਪਿ ਪ੍ਰਤਿਪਾਲੇ ਜੀਅ ਜੰਤ ਸਭਿ ਸਾਜੇ ॥ ਬਿਨਵੰਤਿ ਨਾਨਕ ਸੁਖੁ ਨਾਮਿ ਭਗਤੀ ਦਰਿ ਵਾਜਹਿ ਅਨਹਦ ਵਾਜੇ ॥੪॥੩॥ [ਪੰਨਾ ੫੭੮]

ਪਦ ਅਰਥ :-ਦਰਿ-ਦਰ ਵਿਚ, ਹਿਰਦੇ ਵਿਚ । ਵਾਜਹਿ-ਵੱਜਦੇ ਹਨ । ਅਨਹਦ-ਇਕ-ਰਸ, ਲਗਾਤਾਰ, ਹਰ ਵੇਲੇ । ਵਾਜੇ-ਪ੍ਰਭੂ ਦੀ ਸਿਫਤਿ ਸਾਲਾਹ ਦੇ ਵਾਜੇ । ਘਟਿ ਘਟਿ-ਹਰੇਕ ਘਟ ਵਿਚ । ਗਾਜੇ-ਗੱਜਦਾ (ਦਿੱਸਦਾ ਹੈ), ਪ੍ਰਤੱਖ ਵੱਸਦਾ ਦਿੱਸਦਾ ਹੈ । ਬਿਰਾਜੇ-ਵੱਸਦਾ । ਅਗਮ-ਅਪਹੁੰਚ । ਅਗੋਚਰੁ-(ਅ-ਗੋ-ਚਰੁ । ਗੋ-ਗਿਆਨ-ਇੰਦ੍ਰੇ । ਚਰੁ-ਪਹੁੰਚ) ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਾਹ ਹੋ ਸਕੇ । ਨ ਸਕੈ ਪਹੁੰਚਾ-ਪਹੁੰਚ ਨਹੀਂ ਸਕਦਾ । ਉਪਾਏ-ਪੈਦਾ ਕਰਦਾ ਹੈ । ਪ੍ਰਤਿਪਾਲੇ-ਪਾਲਣਾ ਕਰਦਾ ਹੈ । ਸਭਿ-ਸਾਰੇ । ਨਾਮਿ-ਨਾਮ ਵਿਚ (ਜੁੜਿਆਂ) । ਵਾਜਹਿ-ਵੱਜਦੇ ਹਨ । ੪ ।

ਅਰਥ :- (ਹੇ ਭਾਈ ! ਜਿਸ ਮਨੁੱਖ ਦੇ) ਹਿਰਦੇ ਵਿਚ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਵਾਜੇ ਸਦਾ ਵੱਸਦੇ ਹਨ, (ਜਿਸ ਮਨੁੱਖ ਦੇ ਹਿਰਦੇ ਵਿਚ ਸਿਫਤਿ ਸਾਲਾਹ ਦਾ ਪ੍ਰਭਾਵ ਪ੍ਰਥਮ ਰਹਿੰਦਾ ਹੈ) ਉਸ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਪ੍ਰਤੱਖ ਵੱਸਦਾ ਦਿੱਸਦਾ ਹੈ ।

ਹੇ ਭਾਈ ! ਪਰਮਾਤਮਾ ਸਦਾ ਹਰੇਕ ਸਰੀਰ ਵਿਚ ਪ੍ਰਤੱਖ ਵੱਸ ਰਿਹਾ ਹੈ, ਪਰ (ਕਿਸੇ ਚਤੁਰਾਈ ਸਿਆਣਪ ਦੇ ਆਸਰੇ) ਉਸ ਤਕ ਪਹੁੰਚ ਨਹੀਂ ਹੋ ਸਕਦੀ, ਉਸ ਤਕ

ਮਨੁੱਖ ਦੇ ਗਿਆਨ-ਇੰਦ੍ਰਿਆਂ ਵੀ ਪਹੁੰਚ ਨਹੀਂ ਹੈ, ਉਹ ਸਭ ਤੋਂ ਉੱਚਾ ਹੈ। ਹੇ ਭਾਈ! ਪਰਮਾਤਮਾ ਵਿਚ ਬੇਅੰਤ ਗੁਣ ਹਨ, ਉਸ ਦੇ ਸਰੂਪ ਬਾਰੇ ਕੁਝ ਕਿਹਾ ਨਹੀਂ ਜਾ ਸਕਦਾ, ਕੋਈ ਮਨੁੱਖ ਉਸ ਦੇ ਗੁਣਾਂ ਦੇ ਅਖੀਰ ਤਕ ਨਹੀਂ ਪਹੁੰਚ ਸਕਦਾ।

ਹੇ ਭਾਈ! ਪਰਮਾਤਮਾ ਆਪ ਸਭ ਨੂੰ ਪੈਦਾ ਕਰਦਾ ਹੈ, ਆਪ ਹੀ ਪਾਲਣਾ ਕਰਦਾ ਹੈ, ਸਾਰੇ ਜੀਅ ਜੰਤ ਉਸ ਨੇ ਆਪ ਹੀ ਬਣਾਏ ਹੋਏ ਹਨ। ਨਾਨਕ ਬੇਨਤੀ ਕਰਦਾ ਹੈ, ਪਰਮਾਤਮਾ ਦੇ ਨਾਮ ਵਿਚ ਜੁੜਿਆਂ ਪਰਮਾਤਮਾ ਦੀ ਭਗਤੀ ਕੀਤਿਆਂ ਆਨੰਦ, ਪ੍ਰਾਪਤ ਹੁੰਦਾ ਹੈ, ਹਿਰਦੇ ਵਿਚ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਇਕ-ਰਸ, ਮਾਨੋ ਵਾਜੇ ਵੱਜ ਪੈਂਦੇ ਹਨ। ੪।੩।

ਰਾਗੁ ਬਡਹੰਸੁ ਮਹਲਾ ੧ ਘਰੁ ੫ ਅਲਾਹਣੀਆ
੧ ਓ ਸਤਿਗੁਰਪ੍ਰਸਾਦਿ ॥ ਧੰਨੁ ਸਿਰੰਦਾ ਸਚਾ ਪਾਤਿਸਾਹੁ ਜਿਨਿ
ਜਗੁ ਧੰਧੈ ਲਾਇਆ ॥ ਮੁਹਲਤਿ ਪੁਨੀ ਪਾਈ ਭਰੀ ਜਾਨੀਅੜਾ ਘਤਿ
ਚਲਾਇਆ ॥ ਜਾਨੀ ਘਤਿ ਚਲਾਇਆ ਲਿਖਿਆ ਆਇਆ ਰੁੰਨੇ ਵੀਰ
ਸਬਾਏ ॥ ਕਾਂਇਆ ਹੰਸ ਥੀਆ ਵੇਛੋੜਾ ਜਾਂ ਦਿਨ ਪੁੰਨੇ ਮੇਰੀ ਮਾਏ ॥ ਜੇਹਾ
ਲਿਖਿਆ ਤੇਹਾ ਪਾਇਆ ਜੇਹਾ ਪੁਰਬਿ ਕਮਾਇਆ ॥ ਧੰਨੁ ਸਿਰੰਦਾ ਸਚਾ
ਪਾਤਿਸਾਹੁ ਜਿਨਿ ਜਗੁ ਧੰਧੈ ਲਾਇਆ ॥੧॥ ਸਾਹਿਬੁ ਸਿਮਰਹੁ ਮੇਰੇ ਭਾਈ-
ਹੋ ਸਭਨਾ ਏਹੁ ਪਇਆਣਾ ॥ ਏਥੈ ਧੰਧਾ ਕੂੜਾ ਚਾਰਿ ਦਿਹਾ ਆਗੈ
ਸਰਪਰ ਜਾਣਾ ॥ ਆਗੈ ਸਰਪਰ ਜਾਣਾ ਜਿਉ ਮਿਹਮਾਣਾ ਕਾਹੇ ਗਾਰਬੁ
ਕੀਜੈ ॥ ਜਿਤੁ ਸੇਵਿਐ ਦਰਗਹ ਸੁਖੁ ਪਾਈਐ ਨਾਮੁ ਤਿਸੈ ਕਾ ਲੀਜੈ ॥ ਆਗੈ
ਹੁਕਮੁ ਨ ਚਲੈ ਮੂਲੇ ਸਿਰਿ ਸਿਰਿ ਕਿਆ ਵਿਹਾਣਾ ॥ ਸਾਹਿਬੁ ਸਿਮਰਿਹੁ
ਮੇਰੇ ਭਾਈਹੋ ਸਭਨਾ ਏਹੁ ਪਇਆਣਾ ॥੨॥ ਜੋ ਤਿਸੁ ਭਾਵੈ ਸੰਮ੍ਰਥ ਸੋ ਥੀਐ
ਹੀਲੜਾ ਏਹੁ ਸੰਸਾਰੋ ॥ ਜਲਿ ਥਲਿ ਮਹੀਅਲਿ ਰਵਿ ਰਹਿਆ ਸਾਚੜਾ
ਸਿਰਜਣਹਾਰੋ ॥ ਸਾਚਾ ਸਿਰਜਣਹਾਰੋ ਅਲਖ ਅਪਾਰੋ ਤਾ ਕਾ ਅੰਤੁ ਨ
ਪਾਇਆ ॥ ਆਇਆ ਤਿਨ ਕਾ ਸਫਲੁ ਭਇਆ ਹੈ ਇਕ ਮਨਿ ਜਿਨੀ
ਧਿਆਇਆ ॥ ਢਾਹੇ ਢਾਹਿ ਉਸਾਰੇ ਆਪੇ ਹੁਕਮਿ ਸਵਾਰਣਹਾਰੋ ॥ ਜੋ ਤਿਸੁ
ਭਾਵੈ ਸੰਮ੍ਰਥ ਸੋ ਥੀਐ ਹੀਲੜਾ ਏਹੁ ਸੰਸਾਰੋ ॥੩॥ ਨਾਨਕ ਰੁੰਨਾ ਬਾਬਾ ਜਾਣੀਐ
ਜੇ ਰੋਵੈ ਲਾਇ ਪਿਆਰੋ ॥ ਵਾਲੇਵੇ ਕਾਰਣਿ ਬਾਬਾ ਰੋਈਐ ਰੋਵਣੁ ਸਗਲ
ਬਿਕਾਰੋ ॥ ਰੋਵਣੁ ਸਗਲ ਬਿਕਾਰੋ ਗਾਫਲੁ ਸੰਸਾਰੋ ਮਾਇਆ ਕਾਰਣਿ ਰੋਵੈ ॥

ਚੰਗਾ ਮੰਦਾ ਕਿਛੁ ਸੂਝੈ ਨਾਹੀ ਇਹੁ ਤਨੁ ਏਵੈ ਖੋਵੈ ॥ ਐਥੈ ਆਇਆ ਸਭੁ
ਕੇ ਜਾਸੀ ਕੂੜਿ ਕਰਹੁ ਅਹੰਕਾਰੋ ॥ ਨਾਨਕੁ ਰੰਨਾ ਬਾਬਾ ਜਾਣੀਐ ਜੇ ਰੋਵੈ
ਲਾਇ ਪਿਆਰੋ ॥੪॥੧॥ [ਪੰਨਾ ੫੭੮]

ਅਲਾਹਣੀਆ—ਕਿਸੇ ਦੇ ਮਰਨ ਤੋਂ ਗਾਏ ਜਾਣ ਵਾਲੇ ਗੀਤ । ਜਦੋਂ ਕੋਈ ਪ੍ਰਾਣੀ
ਮਰਦਾ ਹੈ ਤਾਂ ਭਾਈਚਾਰੇ ਦੀਆਂ ਜ਼ਨਾਨੀਆਂ ਮਿਲ ਕੇ ਰੌਂਦੀਆਂ ਹਨ। ਮਿਰਾਸਣ ਉਸ ਮਰੇ
ਪ੍ਰਾਣੀ ਦੀ ਸਿਫਤਿ ਵਿਚ ਕਵਿਤਾ ਜਿਹੀ ਵਾਂਗ ਕੋਈ ਤੁਕ ਸੁਰ ਵਿਚ ਪੜ੍ਹਦੀ ਹੈ, ਉਸ ਦੇ
ਪਿੱਛੇ ਪਿੱਛੇ ਉਹੀ ਤੁਕ ਸਾਰੀਆਂ ਜ਼ਨਾਨੀਆਂ ਰਲ ਕੇ ਸੁਰ ਵਿਚ ਹੀ ਪੜ੍ਹਦੀਆਂ ਹਨ ਤੇ
ਨਾਲ ਨਾਲ ਥੋੜਾ ਥੋੜਾ ਪਿੱਟੰਦੀਆਂ ਹਨ । ਉਹ ਪਿੱਟਣਾ ਭੀ ਤਾਲ-ਸਿਰ ਹੁੰਦਾ ਹੈ ।
ਮਿਰਾਸਣ ਦੇ ਉਸ ਗੀਤ ਨੂੰ 'ਅਲਾਹਣੀਆਂ' ਕਿਹਾ ਜਾਂਦਾ ਹੈ । ਸਤਿਗੁਰੂ ਜੀ ਇਸ
ਰੋਣ ਪਿੱਟਣ ਵਲੋਂ ਵਰਜ ਕੇ ਪਰਮਾਤਮਾ ਦੀ ਰਜਾ ਵਿਚ ਤੁਰਨ ਤੇ ਉਸ ਦੀ ਸਿਫਤਿ
ਸਾਲਾਹ ਕਰਨ ਦਾ ਉਪਦੇਸ਼ ਦੇਂਦੇ ਹਨ ।

ਪਦ ਅਰਥ:—ਪੰਨੁ—ਵਡਿਆਵਣ-ਜੋਗ । ਸਿਰੰਦਾ—ਪੈਦਾ ਕਰਨ ਵਾਲਾ, ਸਿਰਜਣ-
ਹਾਰ । ਸਚਾ—ਸਦਾ ਥਿਰ ਰਹਿਣ ਵਾਲਾ । ਜਿਨਿ—ਜਿਸ (ਪਾਤਿਸ਼ਾਹ) ਨੇ । ਧੰਧੈ—
(ਮਾਇਆ ਦੇ) ਆਹਰ ਵਿਚ । ਮੁਹਲਤਿ—ਮਿਲਿਆ ਸਮਾ । ਪੁਨੀ—ਪੁੰਨੀ, ਪੁੱਜ ਗਈ,
ਪੂਰੀ ਹੋ ਗਈ । ਪਾਈ—ਪਨ-ਘੜੀ ਦੀ ਪਿਆਲੀ । ਇਸ ਦੇ ਹੇਠ-ਵਾਰ ਛੇਕ ਹੁੰਦਾ ਹੈ
ਜਿਸ ਦੀ ਰਾਹੀਂ ਪਿਆਲੀ ਵਿਚ ਪਾਣੀ ਆਉਂਦਾ ਰਹਿੰਦਾ ਹੈ । ਪੂਰੇ ਇਕ ਘੰਟੇ ਵਿਚ
ਪਿਆਲੀ ਪਾਣੀ ਨਾਲ ਭਰ ਕੇ ਪਾਣੀ ਵਿਚ ਡੁੱਬ ਜਾਂਦੀ ਹੈ । ਖਾਲੀ ਕਰ ਕੇ ਪਿਆਲੀ
ਫਿਰ ਪਾਣੀ ਉੱਤੇ ਰੱਖ ਦਿੱਤੀ ਜਾਂਦੀ ਹੈ, ਤੇ ਇਸ ਤਰ੍ਹਾਂ ਇਕ ਇਕ ਘੰਟੇ ਦਾ ਸਮਾ
ਮਲੂਮ ਹੁੰਦਾ ਰਹਿੰਦਾ ਹੈ । ਜਾਨੀਅੜਾ—ਪਿਆਰਾ ਸਾਥੀ ਜੀਵਾਤਮਾ । ਘਤਿ—ਫੜ ਕੇ ।
ਚਲਾਇਆ—ਅੱਗੇ ਲਾ ਲਿਆ ਜਾਂਦਾ ਹੈ । ਵੀਰ ਸਬਾਏ—ਸਾਰੇ ਵੀਰ, ਸਾਰੇ ਸੱਜਣ
ਸੰਬੰਧੀ । ਹੰਸ—ਜੀਵਾਤਮਾ । ਪੁੰਨੇ—ਪੁੱਗ ਗਏ, ਮੁੱਕ ਗਏ । ਮਾਏ—ਹੇ ਮਾਂ ! ਪੁਰਬਿ-
ਮਰਨ ਤੋਂ ਪਹਿਲੇ ਸਮੇਂ ਵਿਚ । ੧ ।

ਪਇਆਣਾ—ਕੂਚ । ਏਥੈ—ਇਸ ਸੰਸਾਰ ਵਿਚ । ਸਰਪਰ—ਜ਼ਰੂਰ । ਮਿਹਮਾਣਾ—
ਪ੍ਰਾਹੁਣਾ । ਗਾਰਬੁ—ਅਹੰਕਾਰ । ਜਿਤੁ ਸੇਵਿਐ—ਜਿਸ ਦਾ ਸਿਮਰਨ ਕੀਤਿਆਂ । ਮੂਲੇ—
ਬਿਲਕੁਲ । ਸਿਰਿ ਸਿਰਿ—ਹਰੇਕ ਦੇ ਸਿਰ ਉੱਤੇ । ਕਿਆ—ਕੀਤਾ, ਆਪੋ ਆਪਣਾ
ਕੀਤਾ ਕਰਮ । ਵਿਹਾਣਾ—ਬੀਤਦਾ ਹੈ । ੨ ।

ਸੰਮੁਖ—ਸਰਬ-ਸ਼ਕਤੀਮਾਨ । ਹੀਲੜਾ—ਬਹਾਨਾ । ਸੰਸਾਰੋ—(ਭਾਵ) ਸੰਸਾਰੀ
ਜੀਵਾਂ ਦਾ ਉੱਦਮ । ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉਪਰ, ਧਰਤੀ ਦੇ ਉਪਰਲੇ
ਪਲਾੜ ਵਿਚ, ਆਕਾਸ਼ ਵਿਚ । ਅਲਖ—ਅਦ੍ਰਿਸ਼ਟ । ਇਕ ਮਨਿ—ਇਕ ਮਨ ਦੀ ਰਾਹੀਂ,

ਸੁਰਤਿ ਜੋੜ ਕੇ । ਢਾਹਿ-ਢਾਹ ਕੇ । ਹੁਕਮਿ-ਹੁਕਮ ਅਨੁਸਾਰ । ੩ ।

ਬਾਬਾ-ਹੇ ਭਾਈ ! ਰੁੰਨਾ ਜਾਣੀਐ-ਸਹੀ ਵੈਰਾਗ ਵਿਚ ਆਇਆ ਸਮਝੋ ।
ਵਾਲੇਵੇ ਕਾਰਣਿ-ਧਨ-ਪਦਾਰਥ ਦੀ ਖ਼ਾਤਰ । ਬਿਕਾਰੋ-ਬੇ-ਕਾਰ, ਵਿਅਰਥ । ਗਾਫਲੁ-
ਬੇ-ਖ਼ਬਰ, ਲਾ-ਪਰਵਾਹ । ਖੋਵੈ-ਨਾਸ ਕਰਦਾ ਹੈ । ਭੁੜਿ-ਨਾਸਵੰਤ ਜਗਤ ਦੀ
ਖ਼ਾਤਰ । ੪ ।

ਅਰਥ :-ਜਿਸ (ਪ੍ਰਭੂ) ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ
ਹੈ ਉਹੀ ਸਿਰਜਣਹਾਰ ਪਾਤਿਸ਼ਾਹ ਵਡਿਆਉਣ-ਜੋਗ ਹੈ । (ਕਿਉਂਕਿ ਉਹੀ) ਸਦਾ
ਕਾਇਮ ਰਹਿਣ ਵਾਲਾ ਹੈ । (ਜੀਵ ਵਿਚਾਰੇ ਦੀ ਕੋਈ ਪਾਇਆਂ ਨਹੀਂ) ਜਦੋਂ ਜੀਵ ਨੂੰ
ਮਿਲਿਆ ਸਮਾ ਮੁੱਕ ਜਾਂਦਾ ਹੈ ਜਦੋਂ ਇਸ ਦੀ ਉਮਰ ਦੀ ਪਿਆਲੀ ਭਰ ਜਾਂਦੀ ਹੈ ਤਾਂ
(ਸਰੀਰ ਦੇ) ਪਿਆਰੇ ਸਾਥੀ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ । (ਉਮਰ ਦਾ ਸਮਾ
ਮੁੱਕਣ ਤੇ) ਜਦੋਂ ਪਰਮਾਤਮਾ ਦਾ ਲਿਖਿਆ (ਹੁਕਮ) ਆਉਂਦਾ ਹੈ, ਸਰੀਰ ਦੇ ਪਿਆਰੇ
ਸਾਥੀ ਜੀਵਾਤਮਾ ਨੂੰ ਫੜ ਕੇ ਅੱਗੇ ਲਾ ਲਿਆ ਜਾਂਦਾ ਹੈ, ਤੇ ਸਾਰੇ ਸੱਜਣ ਸੰਬੰਧੀ ਰੋਂਦੇ
ਹਨ । ਹੇ ਮੇਰੀ ਮਾਂ ! ਜਦੋਂ ਉਮਰ ਦੇ ਦਿਨ ਪੂਰੇ ਹੋ ਜਾਂਦੇ ਹਨ; ਤਾਂ ਸਰੀਰ ਤੇ ਜੀਵਾਤਮਾ
ਦਾ (ਸਦਾ ਲਈ) ਵਿਛੋੜਾ ਹੋ ਜਾਂਦਾ ਹੈ । (ਉਸ ਅੰਤ ਸਮੇਂ ਤੋਂ) ਪਹਿਲਾਂ ਪਹਿਲਾਂ ਜੋ
ਜੋ ਕਰਮ ਜੀਵ ਨੇ ਕਮਾਇਆ ਹੁੰਦਾ ਹੈ (ਉਸ ਉਸ ਦੇ ਅਨੁਸਾਰ) ਜਿਹੋ ਜਿਹਾ ਸੰਸਕਾਰਾਂ
ਦਾ ਲੇਖ (ਉਸ ਦੇ ਮੱਥੇ ਤੇ) ਲਿਖਿਆ ਜਾਂਦਾ ਹੈ ਉਹੋ ਜਿਹਾ ਫਲ ਜੀਵ ਪਾਂਦਾ ਹੈ ।

ਜਿਸ ਨੇ ਜਗਤ ਨੂੰ ਮਾਇਆ ਦੇ ਆਹਰ ਵਿਚ ਲਾ ਰੱਖਿਆ ਹੈ ਉਹੀ ਸਿਰਜਣ-
ਹਾਰ ਪਾਤਿਸ਼ਾਹ ਵਡਿਆਉਣ ਜੋਗ ਹੈ ਉਹੀ ਸਦਾ ਕਾਇਮ ਰਹਿਣ ਵਾਲਾ ਹੈ । ੧ ।

ਹੇ ਮੇਰੇ ਭਰਾਵੇ ! (ਸਦਾ-ਬਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ । (ਦੁਨੀਆ ਤੋਂ)
ਇਹ ਕੂਚ ਸਭਨਾ ਨੇ ਹੀ ਕਰਨਾ ਹੈ । ਦੁਨੀਆ ਵਿਚ ਮਾਇਆ ਦਾ ਖ਼ੂਠਾ ਆਹਰ ਚਾਰ
ਦਿਨਾਂ ਲਈ ਹੀ ਹੈ, (ਹਰੇਕ ਨੇ ਹੀ) ਇਥੋਂ ਅਗਾਂਹ (ਪਰਲੋਕ ਵਿਚ) ਜ਼ਰੂਰ ਚਲੇ ਜਾਣਾ
ਹੈ । ਇਥੋਂ ਅਗਾਂਹ ਜ਼ਰੂਰ (ਹਰੇਕ ਨੇ) ਚਲੇ ਜਾਣਾ ਹੈ, (ਇਥੇ ਜਗਤ ਵਿਚ) ਅਸੀਂ
ਪਰਾਹੁਣਿਆਂ ਵਾਂਗ ਹੀ ਹਾਂ, (ਕਿਸੇ ਵੀ ਧਨ ਪਦਾਰਥ ਆਦਿਕ ਦਾ) ਮਾਣ ਕਰਨਾ
ਵਿਅਰਥ ਹੈ । ਉਸ ਪਰਮਾਤਮਾ ਦਾ ਹੀ ਨਾਮ ਸਿਮਰਨਾ ਚਾਹੀਦਾ ਹੈ ਜਿਸ ਦੇ ਸਿਮਰਨ
ਨਾਲ ਪਰਮਾਤਮਾ ਦੀ ਹਜ਼ੂਰੀ ਵਿਚ ਆਤਮਕ ਆਨੰਦ ਮਿਲਦਾ ਹੈ । (ਜਗਤ ਵਿਚ ਤਾਂ
ਧਨ ਪਦਾਰਥ ਵਾਲੇ ਦਾ ਹੁਕਮ ਚੱਲ ਸਕਦਾ ਹੈ, ਪਰ) ਪਰਲੋਕ ਵਿਚ ਕਿਸੇ ਦਾ ਭੀ
ਹੁਕਮ ਉੱਕਾ ਹੀ ਨਹੀਂ ਚੱਲ ਸਕਦਾ, ਉਥੇ ਤਾਂ ਹਰੇਕ ਦੇ ਸਿਰ ਉੱਤੇ (ਆਪੋ ਆਪਣੇ)
ਕੀਤੇ ਅਨੁਸਾਰ ਬੀਤਦੀ ਹੈ ।

ਹੇ ਮੇਰੇ ਭਰਾਵੇ ! (ਸਦਾ-ਬਿਰ) ਮਾਲਕ-ਪ੍ਰਭੂ ਦਾ ਸਿਮਰਨ ਕਰੋ । (ਦੁਨੀਆ ਤੋਂ)

ਇਹ ਕੂਚ ਸਭ ਨੇ ਹੀ ਕਰ ਜਾਣਾ ਹੈ । ੨ ।

ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਭਾਉਂਦਾ ਹੈ । ਉਹ ਸਦਾ ਖਿਰ ਰਹਿਣ ਵਾਲਾ ਸਿਰਜਣਹਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਮੌਜੂਦ ਹੈ । ਉਹ ਪ੍ਰਭੂ ਸਦਾ ਖਿਰ ਰਹਿਣ ਵਾਲਾ ਹੈ ਸਭ ਦਾ ਪੈਦਾ ਕਰਨ ਵਾਲਾ ਹੈ, ਅਦ੍ਰਿਸ਼ਟ ਹੈ, ਬੇਅੰਤ ਹੈ, ਕੋਈ ਭੀ ਜੀਵ ਉਸ ਦੇ ਗੁਣਾਂ ਦਾ ਅੰਤ ਨਹੀਂ ਲੱਭ ਸਕਦਾ । ਜਗਤ ਵਿਚ ਜੰਮਣਾ ਉਹਨਾਂ ਦਾ ਹੀ ਸਫਲ ਕਿਹਾ ਜਾਂਦਾ ਹੈ ਜਿੰਨ੍ਹਾਂ ਨੇ ਉਸ ਬੇਅੰਤ ਪ੍ਰਭੂ ਨੂੰ ਸੁਰਤਿ ਜੋੜ ਕੇ ਸਿਮਰਿਆ ਹੈ । ਉਹ ਪਰਮਾਤਮਾ ਆਪ ਹੀ ਜਗਤ-ਰਚਨਾ ਨੂੰ ਢਾਹ ਦੇਂਦਾ ਹੈ, ਢਾਹ ਕੇ ਆਪ ਹੀ ਫਿਰ ਬਣਾ ਲੈਂਦਾ ਹੈ, ਉਹ ਆਪਣੇ ਹੁਕਮ ਵਿਚ ਜੀਵਾਂ ਨੂੰ ਚੰਗੇ ਜੀਵਨ ਵਾਲੇ ਬਣਾਂਦਾ ਹੈ ।

ਜਗਤ ਦੇ ਜੀਵਾਂ ਦਾ ਉੱਦਮ ਤਾਂ ਇਕ ਬਹਾਨਾ ਹੀ ਹੈ, ਹੁੰਦਾ ਉਹੀ ਕੁਝ ਹੈ ਜੋ ਉਸ ਸਰਬ-ਸ਼ਕਤੀਮਾਨ ਪ੍ਰਭੂ ਨੂੰ ਚੰਗਾ ਲੱਗਦਾ ਹੈ । ੩ ।

ਹੇ ਨਾਨਕ ! (ਆਖ—ਵਿਛੁੜੇ ਸਨਬੰਧੀਆਂ ਦੀ ਮੌਤ ਤੇ ਤਾਂ ਹਰ ਕੋਈ ਵੈਰਾਗ ਵਿਚ ਆ ਜਾਂਦਾ ਹੈ, ਪਰ ਇਹ ਵੈਰਾਗ ਕਿਸੇ ਅਰਥ ਨਹੀਂ) ਹੇ ਭਾਈ ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਜਾਣੇ, ਜੋ ਪਿਆਰ ਨਾਲ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਵੈਰਾਗ ਵਿਚ ਆਉਂਦਾ ਹੈ । ਹੇ ਭਾਈ ! ਦੁਨੀਆ ਦੇ ਧਨ ਪਦਾਰਥ ਦੀ ਖ਼ਾਤਰ ਜੋ ਰੋਵੀਦਾ ਹੈ ਉਹ ਰੋਣਾ ਸਾਰਾ ਹੀ ਵਿਅਰਥ ਜਾਂਦਾ ਹੈ । ਪਰਮਾਤਮਾ ਵਲੋਂ ਭੁੱਲਾ ਹੋਇਆ ਜਗਤ ਮਾਇਆ ਦੀ ਖ਼ਾਤਰ ਰੋਂਦਾ ਹੈ ਇਹ ਸਾਰਾ ਹੀ ਰੁਦਨ ਵਿਅਰਥ ਹੈ । (ਇਸ ਰੋਣ ਨਾਲ) ਮਨੁੱਖ ਨੂੰ ਚੰਗੇ ਮੰਦੇ ਕੰਮ ਦੀ ਪਛਾਣ ਨਹੀਂ ਆਉਂਦੀ, (ਮਾਇਆ ਦੀ ਖ਼ਾਤਰ ਰੋ ਰੋ ਕੇ) ਇਸ ਸਰੀਰ ਨੂੰ ਵਿਅਰਥ ਹੀ ਨਾਸ ਕਰ ਲੈਂਦਾ ਹੈ । ਹੇ ਭਾਈ ! ਹਰੇਕ ਜੀਵ ਜੋ ਜਗਤ ਵਿਚ (ਜਨਮ ਲੈ ਕੇ) ਆਇਆ ਹੈ (ਆਪਣਾ ਸਮਾ ਮੁਕਾ ਕੇ) ਚਲਾ ਜਾਇਗਾ, ਨਾਸਵੰਤ ਜਗਤ ਦੇ ਮੌਹ ਵਿਚ ਫਸ ਕੇ (ਵਿਅਰਥ) ਮਾਣ ਕਰਦੇ ਹੋ ।

ਹੇ ਨਾਨਕ ! (ਆਖ—) ਹੇ ਭਾਈ ! ਉਸੇ ਮਨੁੱਖ ਨੂੰ ਸਹੀ ਵੈਰਾਗ ਵਿਚ ਆਇਆ ਸਮਝੋ ਜੋ (ਪਰਮਾਤਮਾ ਦੇ ਮਿਲਾਪ ਦੀ ਖ਼ਾਤਰ) ਪਿਆਰ ਨਾਲ ਵੈਰਾਗ ਵਿਚ ਆਉਂਦਾ ਹੈ । ੪ । ੧ ।

ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ
ਲਏਹਾ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮਾਲੇਹਾ ॥ ਸਾਹਿਬੁ
ਸਮ੍ਹਾਲਹ ਪੰਬੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ
ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ

ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ
 ਸਚੜਾ ਨਾਮੁ ਲਏਹਾ ॥ ੧ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ
 ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰੁਥੁ ਆਪਣਾ ਪੰਥੁ ਸੁਹੇਲਾ ਆਗੈ
 ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ
 ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ
 ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ
 ਆਖੀਐ ਜੇ ਕੋਈ ਮਰਿ ਜਾਣੈ ॥ ੨ ॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ
 ਹੋਇ ਮਰਨਿ ਪਰਵਾਣੈ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ
 ਸਾਚੀ ਮਾਣੈ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ
 ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥

ਉਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੈ ॥ ਮਰਣੁ
 ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੈ ॥੩॥ ਨਾਨਕ ਕਿਸ ਨੋ
 ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੇ ॥ ਕੀਤਾ ਵੇਖੈ ਸਾਹਿਬੁ ਆਪਣਾ
 ਕੁਦਰਤਿ ਕਰੇ ਬੀਚਾਰੇ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ
 ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ
 ਸੋਈ ਜਾਣੈ ਤਾ ਕਾ ਰੂਪੁ ਅਪਾਰੇ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ
 ਹੈ ਇਹੁ ਸੰਸਾਰੇ ॥੪॥੨॥ [ਪੰਨਾ ੫੭੯]

ਅਰਥ :-ਲਏਹਾਂ-ਅਸੀ ਲਈਏ । ਸਚੜਾ-ਸਦਾ ਥਿਰ ਰਹਿਣ ਵਾਲਾ ।
 ਰੋਵਹ-ਅਸੀ ਰੋਵੀਏ, ਅਸੀ ਅਫ਼ਸੋਸ ਕਰੀਏ । ਥਿਰਹਾ-ਵਿਛੋੜਾ । ਤਨ-ਸਰੀਰ ।
 ਸਮਾਲਿਹ-ਅਸੀ ਯਾਦ ਕਰੀਏ । ਪੰਥੁ-ਰਸਤਾ । ਨਿਹਾਲਿਹ-ਅਸੀ ਵੇਖੀਏ । ਕੀਆ-
 ਪੈਦਾ ਕੀਤਾ । ਲੀਆ-ਵਾਪਸ ਲੈ ਲਿਆ । ਭਾਣਾ-ਰਜ਼ਾ । ਤਿਨਿ-ਉਸ ਜੀਵ ਨੇ । ੧।

ਲੋਕਾ-ਹੇ ਲੋਕੋ ! ਐਸਾ-ਅਜੇਹੀ ਮੌਤ । ਸੰਮ੍ਰੁਥੁ-ਸਭ ਤਾਕਤਾਂ ਵਾਲਾ । ਸੁਹੇਲਾ-
 ਸੌਖਾ । ਪੰਥਿ ਸੁਹੇਲੈ-ਸੌਖੇ ਰਸਤੇ ਉਤੇ । ਆਗੈ-ਪ੍ਰਭੂ ਦੀ ਹਜ਼ੂਰੀ ਵਿਚ । ਵਡਾਈ-
 ਇੱਜ਼ਤ । ਭੇਟੈ ਸਿਉ-(ਨਾਮ ਦੀ) ਭੇਟਾ ਲੈ ਕੇ । ਸਚਿ-ਸਦਾ-ਥਿਰ ਪ੍ਰਭੂ ਵਿਚ । ਲੇਖੈ-
 ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ । ਮਹਲੀ-ਹਜ਼ੂਰੀ ਵਿਚ । ਰੰਗ ਸਿਉ-ਪ੍ਰੇਮ ਨਾਲ

ਪਤਿ-ਇੱਜ਼ਤ । ਕਰਿ-ਕਰ ਕੇ, ਮੰਨ ਕੇ । ਉਚਾ-ਅਹੰਕਾਰ-ਭਰੀ ਗੱਲ । ਜਾਣੇ-
ਜਾਣਨਹਾਰ ਪ੍ਰਭੂ ।੨।

ਬਾਜੀ-ਖੇਡ । ਵੇਖੇ-ਸੰਭਾਲ ਕਰਦਾ ਹੈ । ਕੁਦਰਤਿ-ਰਚੀ ਸ੍ਰਿਸ਼ਟੀ । ਧਾਰਣ
ਧਾਰ-ਆਸਰਾ ਦੇਂਦਾ ਹੈ ।੩।

ਅਰਥ :-ਹੇ ਸਹੇਲੀਹੋ ! (ਹੇ ਸਤਸੰਗੀ ਸੱਜਣੇ !) ਆਓ, ਰਲ ਕੇ ਬੈਠੀਏ ਤੇ
ਪਰਮਾਤਮਾ ਦਾ ਸਦਾ ਥਿਰ ਰਹਿਣ ਵਾਲਾ ਨਾਮ ਸਿਮਰੀਏ । ਆਓ, ਪ੍ਰਭੂ ਤੋਂ ਆਪਣੇ
ਵਿਛੋੜੇ ਦਾ ਮੁੜ ਮੁੜ ਅਫਸੋਸ ਨਾਲ ਚੇਤਾ ਕਰੀਏ, ਤੇ, (ਉਹ ਵਿਛੋੜਾ ਦੂਰ ਕਰਨ
ਲਈ) ਮਾਲਕ-ਪ੍ਰਭੂ ਨੂੰ ਯਾਦ ਕਰੀਏ । ਆਓ, ਅਸੀਂ ਮਾਲਕ ਨੂੰ ਹਿਰਦੇ ਵਿਚ ਵਸਾਈਏ,
ਤੇ ਉਸ ਰਸਤੇ ਨੂੰ ਤੱਕੀਏ (ਜਿਸ ਰਸਤੇ ਸਭ ਜਾ ਰਹੇ ਹਨ) । ਅਸਾਂ ਭੀ (ਆਖਿਰ) ਉਸ
ਪਰਲੋਕ ਵਿਚ ਜਾਣਾ ਹੈ (ਜਿਥੇ ਅਨੇਕਾਂ ਜਾ ਚੁਕੇ ਹਨ) । (ਕਿਸੇ ਦੇ ਮਰਨ ਤੇ ਰੋਣਾ
ਵਿਅਰਥ ਹੈ) ਜਿਸ ਪ੍ਰਭੂ ਦਾ ਇਹ ਪੈਦਾ ਕੀਤਾ ਹੋਇਆ ਸੀ, ਉਸੇ ਨੇ ਜਿੰਦ ਵਾਪਸ ਲੈ
ਲਈ ਹੈ, ਉਸੇ ਦੀ ਰਜ਼ਾ ਹੋਈ ਹੈ । ਇਥੇ ਜਗਤ ਵਿਚ ਜੀਵ ਨੇ ਜੋ ਕੁਝ ਕੀਤਾ,
(ਮਰਨ ਤੇ) ਉਸ ਦੇ ਅੱਗੇ ਆ ਜਾਂਦਾ ਹੈ । (ਇਸ ਰੱਬੀ ਨਿਯਮ ਅੱਗੇ) ਸਾਡਾ ਕੋਈ ਜੋਰ
ਨਹੀਂ ਚੜ੍ਹ ਸਕਦਾ ।

(ਇਸ ਵਾਸਤੇ) ਹੇ ਸਹੇਲੀਹੋ ! ਆਓ, ਰਲ ਕੇ ਬੈਠੀਏ ਤੇ ਸਦਾ ਥਿਰ ਰਹਿਣ
ਵਾਲੇ ਪ੍ਰਭੂ ਦਾ ਨਾਮ ਸਿਮਰੀਏ ।੧।

ਹੇ ਲੋਕੋ ! ਮੌਤ ਨੂੰ ਮਾੜਾ ਨਾਂਹ ਆਖੋ (ਮੌਤ ਚੰਗੀ ਹੈ, ਪਰ ਤਦੋਂ ਹੀ,) ਜੇ ਕੋਈ
ਮਨੁੱਖ ਉਸ ਤਰੀਕੇ ਨਾਲ (ਜਿਉ ਕੇ) ਮਰਨਾ ਜਾਣਦਾ ਹੋਵੇ । ਉਹ ਤਰੀਕਾ ਇਹ ਹੈ
ਕਿ) ਆਪਣੇ ਸਰਬ-ਸ਼ਕਤੀਵਾਨ ਮਾਲਕ ਨੂੰ ਸਿਮਰੋ, (ਤਾਂ ਕਿ ਜੀਵਨ ਦੇ ਸਫ਼ਰ ਵਿਚ)
ਰਸਤਾ ਸੌਖਾ ਹੋ ਜਾਏ । (ਸਿਮਰਨ ਦੀ ਬਰਕਤਿ ਨਾਲ) ਸੌਖੇ ਜੀਵਨ-ਰਸਤੇ ਤੁਰੋਗੇ ਤਾਂ
ਇਸ ਦਾ ਫਲ ਭੀ ਮਿਲੇਗਾ ਤੇ ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਮਿਲੇਗੀ । ਜੇ ਪ੍ਰਭੂ ਦੇ
ਨਾਮ ਦੀ ਭੇਟਾ ਲੈ ਕੇ ਜਾਵੋਗੇ ਤਾਂ ਉਸ ਸਦਾ-ਥਿਰ ਪ੍ਰਭੂ ਵਿਚ ਇਕ-ਰੂਪ ਹੋ ਜਾਵੋਗੇ,
ਕੀਤੇ ਕਰਮਾਂ ਦਾ ਹਿਸਾਬ ਹੋਣ ਵੇਲੇ ਇੱਜ਼ਤ ਮਿਲੇਗੀ, ਪ੍ਰਭੂ ਦੀ ਹਜ਼ੂਰੀ ਵਿਚ ਥਾਂ
ਪ੍ਰਾਪਤ ਕਰੋਗੇ, ਤੇ ਖਸਮ-ਪ੍ਰਭੂ ਨੂੰ ਚੰਗੇ ਲੱਗੋਗੇ । (ਜੇਹੜਾ ਜੀਵ ਇਹ ਭੇਟਾ ਲੈ ਕੇ
ਜਾਂਦਾ ਹੈ ਉਹ) ਪ੍ਰੇਮ ਨਾਲ ਆਤਮਕ ਆਨੰਦ ਮਾਣਦਾ ਹੈ ।

ਹੇ ਲੋਕੋ ! ਮੌਤ ਨੂੰ ਮਾੜਾ ਨਾਂਹ ਆਖੋ (ਪਰ ਇਸ ਗੱਲ ਨੂੰ ਉਹੀ ਸਮਝਦਾ ਹੈ)
ਜੇਹੜਾ ਇਸ ਤਰ੍ਹਾਂ ਮਰਨਾ ਜਾਣਦਾ ਹੋਵੇ ।੨।

ਜੇਹੜੇ ਮਨੁੱਖ (ਜਿਉਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ
ਹਨ ਉਹ ਸੂਰਮੇ ਹਨ ਉਹਨਾਂ ਦਾ ਮਰਨਾ ਭੀ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ

ਹੈ। ਪ੍ਰਭੂ ਦੀ ਹਜ਼ੂਰੀ ਵਿਚ ਉਹੀ ਬੰਦੇ ਸੂਰਮੇ ਆਖੇ ਜਾਂਦੇ ਹਨ, ਉਹ ਬੰਦੇ ਸਦਾ-ਬਿਰ ਪ੍ਰਭੂ ਦੀ ਦਰਗਾਹ ਵਿਚ ਆਦਰ ਪਾਂਦੇ ਹਨ। ਉਹ ਦਰਗਾਹ ਵਿਚ ਇੱਜ਼ਤ ਪਾਂਦੇ ਹਨ, ਇੱਜ਼ਤ ਨਾਲ (ਇਥੋਂ) ਜਾਂਦੇ ਹਨ ਤੇ ਅਗਾਂਹ ਪਰਲੋਕ ਵਿਚ ਉਹਨਾਂ ਨੂੰ ਕੋਈ ਦੁੱਖ ਨਹੀਂ ਵਿਆਪਦਾ। ਉਹ ਬੰਦੇ ਪਰਮਾਤਮਾ ਨੂੰ (ਹਰ ਥਾਂ) ਵਿਆਪਕ ਜਾਣ ਕੇ ਸਿਮਰਦੇ ਹਨ, ਉਸ ਪ੍ਰਭੂ ਦੇ ਦਰ ਤੋਂ ਫਲ ਪ੍ਰਾਪਤ ਕਰਦੇ ਹਨ ਜਿਸ ਦਾ ਸਿਮਰਨ ਕੀਤਿਆਂ (ਹਰੇਕ ਕਿਸਮ ਦਾ) ਭਰ ਦੂਰ ਹੋ ਜਾਂਦਾ ਹੈ।

(ਹੇ ਭਾਈ!) ਅਹੰਕਾਰ ਦਾ ਬੋਲ ਨਹੀਂ ਬੋਲਣਾ ਚਾਹੀਦਾ, ਆਪਣੇ ਆਪ ਨੂੰ ਕਾਬੂ ਵਿਚ ਰੱਖਣਾ ਚਾਹੀਦਾ ਹੈ, ਉਹ ਅੰਤਰਜਾਮੀ ਪ੍ਰਭੂ ਹਰੇਕ ਦੇ ਦਿਲ ਦੀ ਆਪ ਹੀ ਜਾਣਦਾ ਹੈ।

ਜੇਹੜੇ ਮਨੁੱਖ (ਜੀਉਂਦਿਆਂ ਹੀ ਪ੍ਰਭੂ ਦੀਆਂ ਨਜ਼ਰਾਂ ਵਿਚ) ਕਬੂਲ ਹੋ ਕੇ ਮਰਦੇ ਹਨ ਉਹ ਸੂਰਮੇ ਹਨ, ਉਹਨਾਂ ਦਾ ਮਰਨਾ (ਲੋਕ ਪਰਲੋਕ ਵਿਚ) ਸਲਾਹਿਆ ਜਾਂਦਾ ਹੈ।੩।

ਹੇ ਨਾਨਕ! (ਆਖ—) ਹੇ ਭਾਈ! ਇਹ ਜਗਤ ਇਕ ਖੇਡ ਹੈ (ਖੇਡ ਬਣਦੀ ਢਹਿੰਦੀ ਹੀ ਰਹਿੰਦੀ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ। ਮਾਲਕ-ਪ੍ਰਭੂ ਆਪਣੇ ਪੈਦਾ ਕੀਤੇ ਜਗਤ ਦੀ ਆਪ ਸੰਭਾਲ ਕਰਦਾ ਹੈ, ਆਪਣੀ ਰਚੀ ਰਚਨਾ ਦਾ ਆਪ ਧਿਆਨ ਰੱਖਦਾ ਹੈ। ਪ੍ਰਭੂ ਆਪਣੀ ਰਚੀ ਰਚਨਾ ਦਾ ਖਿਆਲ ਰੱਖਦਾ ਹੈ, ਇਸ ਨੂੰ ਆਸਰਾ-ਸਹਾਰਾ ਦੇਂਦਾ ਹੈ, ਜਿਸ ਨੇ ਜਗਤ ਰਚਿਆ ਹੈ ਉਹੀ ਇਸ ਦੀਆਂ ਲੋੜਾਂ ਭੀ ਜਾਣਦਾ ਹੈ। ਪ੍ਰਭੂ ਆਪ ਹੀ ਸਭ ਦੇ ਕੀਤੇ ਕਰਮਾਂ ਨੂੰ ਵੇਖਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਆਪਣੇ ਹੁਕਮ ਨੂੰ ਪਛਾਣਦਾ ਹੈ (ਕਿ ਕਿਵੇਂ ਇਹ ਹੁਕਮ ਜਗਤ ਵਿਚ ਵਰਤਿਆ ਜਾਣਾ ਹੈ)।

ਜਿਸ ਪ੍ਰਭੂ ਨੇ ਇਹ ਜਗਤ-ਰਚਨਾ ਕੀਤੀ ਹੋਈ ਹੈ ਉਹੀ ਇਸ ਦੀਆਂ ਲੋੜਾਂ ਜਾਣਦਾ ਹੈ। ਉਸ ਪ੍ਰਭੂ ਦਾ ਸਰੂਪ ਬੇਅੰਤ ਹੈ।

ਹੇ ਨਾਨਕ! (ਆਖ—) ਹੇ ਭਾਈ! ਇਹ ਜਗਤ ਇਕ ਖੇਡ ਹੈ (ਇਥੇ ਜੋ ਘੜਿਆ ਹੈ ਉਸ ਨੇ ਭੱਜਣਾ ਹੈ) ਕਿਸੇ ਦੇ ਮਰਨ ਤੇ ਰੋਣਾ ਵਿਅਰਥ ਹੈ।੪।੨।

ਵਡਹੰਸੁ ਮਹਲਾ ੧ ਦਖਣੀ ॥ ਸਚੁ ਸਿਰੀਦਾ ਸਚਾ ਜਾਣੀਐ ਸਚੜਾ ਪਰਵਦਗਾਰੇ ॥ ਜਿਨਿ ਆਪੀਨੈ ਆਪੁ ਸਾਜਿਆ ਸਚੜਾ ਅਲਖ ਅਪਾਰੇ ॥ ਦੁਇ ਪੁੜ ਜੋੜਿ ਵਿਛੋੜਿਅਨੁ ਗੁਰ ਬਿਨੁ ਘੋਰੁ ਅੰਧਾਰੇ ॥ ਸੂਰਜੁ ਚੰਦੁ ਸਿਰਜਿਅਨੁ ਅਹਿ ਨਿਸਿ ਚਲਤੁ ਵੀਚਾਰੇ ॥੧॥ ਸਚੜਾ ਸਾਹਿਬੁ ਸਚੁ ਤੁ ਸਚੜਾ ਦੇਹਿ ਪਿਆਰੇ ॥ ਰਹਾਉ ॥ ਤੁਧੁ ਸਿਰਜੀ ਮੇਦਨੀ ਦੁਖੁ ਸੁਖੁ

ਦੇਵਣਹਾਰੇ ॥ ਨਾਰੀ ਪੁਰਖ ਸਿਰਜਿਐ ਬਿਖੁ ਮਾਇਆ ਮੋਹੁ ਪਿਆਰੇ ॥ ਖਾਣੀ
 ਬਾਣੀ ਤੇਰੀਆ ਦੇਹਿ ਜੀਆ ਆਧਾਰੇ ॥ ਕੁਦਰਤਿ ਤਖਤੁ ਰਚਾਇਆ ਸਚਿ
 ਨਿਬੇੜਣਹਾਰੇ ॥੨॥ ਆਵਾਗਵਣੁ ਸਿਰਜਿਆ ਤੂ ਬਿਰੁ ਕਰਣੈਹਾਰੇ ॥ ਜੰਮਣੁ
 ਮਰਣਾ ਆਇ ਗਇਆ ਬਧਿਕੁ ਜੀਉ ਬਿਕਾਰੇ ॥ ਭੂਡੜੈ ਨਾਮੁ ਵਿਸਾਰਿਆ
 ਬੂਡੜੈ ਕਿਆ ਤਿਸੁ ਚਾਰੇ ॥ ਗੁਣ ਛੋਡਿ ਬਿਖੁ ਲਦਿਆ ਅਵਗੁਣ ਕਾ
 ਵਣਜਾਰੇ ॥੩॥ ਸਦੜੇ ਆਏ ਤਿਨਾ ਜਾਨੀਆ ਹੁਕਮਿ ਸਚੇ ਕਰਤਾਰੇ ॥
 ਨਾਰੀ ਪੁਰਖ ਵਿਛੁੰਨਿਆ ਵਿਛੁੜਿਆ ਮੇਲਣਹਾਰੇ ॥ ਰੂਪੁ ਨ ਜਾਣੈ ਸੋਹਣੀਐ
 ਹੁਕਮਿ ਬਧੀ ਸਿਰਿ ਕਾਰੇ ॥ ਬਾਲਕ ਬਿਰਧਿ ਨ ਜਾਣਨੀ ਤੋੜਨਿ ਹੇਤੁ
 ਪਿਆਰੇ ॥ ੪ ॥ ਨਉ ਦਰ ਠਾਕੇ ਹੁਕਮਿ ਸਚੈ ਹੰਸੁ ਗਇਆ ਗੈਣਾਰੇ ॥
 ਸਾਧਨ ਛੁਟੀ ਮੁਠੀ ਝੁਠਿ ਵਿਧਣੀਆ ਮਿਰਤਕੜਾ ਅੰਛਨੜੇ ਬਾਰੇ ॥ ਸੁਰਤਿ
 ਮੁਈ ਮਰੁ ਮਾਈਏ ਮਹਲ ਰੁੰਨੀ ਦਰਬਾਰੇ ॥ ਫੇਵਹੁ ਕੰਤ ਮਹੇਲੀਹੋ ਸਚੇ ਕੇ
 ਗੁਣ ਸਾਰੇ ॥ ੫ ॥ ਜਲਿ ਮਲਿ ਜਾਨੀ ਨਾਵਾਲਿਆ ਕਪੜਿ ਪਟਿ ਅੰਬਾਰੇ ॥
 ਵਾਜੇ ਵਜੇ ਸਚੀ ਬਾਣੀਆ ਪੰਚ ਮੁਏ ਮਨੁ ਮਾਰੇ ॥ ਜਾਨੀ ਵਿਛੁੰਨੜੇ ਮੇਰਾ
 ਮਰਣੁ ਭਇਆ ਧ੍ਰਿਗੁ ਜੀਵਣੁ ਸੰਸਾਰੇ ॥ ਜੀਵਤੁ ਮਰੈ ਸੁ ਜਾਣੀਐ ਪਿਰ
 ਸਚੜੈ ਹੇਤਿ ਪਿਆਰੇ ॥ ੬ ॥ ਤੁਸੀ ਰੋਵਹੁ ਰੋਵਣ ਆਈਹੋ ਝੁਠਿ ਮੁਠੀ
 ਸੰਸਾਰੇ ॥ ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥
 ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥ ਮੈ ਪਿਰੁ ਸਚੁ
 ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥ ੭ ॥ ਗੁਰਿ ਮਿਲਿਐ ਵੇਸੁ
 ਪਲਟਿਆ ਸਾਧਨ ਸਚੁ ਸੀਗਾਰੇ ॥ ਆਵਹੁ ਮਿਲਹੁ ਸਹੇਲੀਹੋ ਸਿਮਰਹੁ
 ਸਿਰਜਣਹਾਰੇ ॥ ਬਈਅਰਿ ਨਾਮਿ ਸੋਹਾਗਣੀ ਸਚੁ ਸਵਾਰਣਹਾਰੇ ॥
 ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੇ ॥੮॥੩॥ [ਪੰਨਾ ੫੮੦]

ਪਦ ਅਰਥ :- ਸਚੁ-ਸਦਾ ਬਿਰ ਰਹਿਣ ਵਾਲਾ । ਸਿਰੰਦਾ-ਸਿਰਜਣਹਾਰ,
 ਪੈਦਾ ਕਰਨ ਵਾਲਾ । ਸਚਾ-ਸਦਾ-ਬਿਰ । ਪਰਵਦਗਾਰੋ-ਪਾਲਣਹਾਰ । ਜਿਨਿ-ਜਿਸ
 (ਸਿਰਜਣਹਾਰ) ਨੇ । ਆਪੀਨੈ-[ਆਪਿ ਹੀ ਨੈ] ਆਪ ਹੀ । ਆਪੁ-ਆਪਣੇ ਆਪ ਨੂੰ ।
 ਅਲਖ-ਅਦ੍ਰਿਸ਼ਟ । ਦੁਇ ਪੁੜ-ਦੋਵੇਂ ਪੁੜ (ਧਰਤੀ ਤੇ ਆਕਾਸ਼) । ਵਿਛੋੜਿਅਣੁ-ਉਸ ਨੇ
 ਵਿਛੋੜ ਦਿੱਤੇ ਹਨ, ਉਸ ਨੇ ਵਖ ਵਖ ਕਰ ਦਿੱਤੇ ਹਨ । ਘੋਰ ਅੰਧਾਰੋ-ਘੁੱਪ ਹਨੇਰਾ ।
 ਸਿਰਜਿਅਣੁ-ਉਸ ਨੇ ਪੈਦਾ ਕੀਤੇ ਹਨ । ਅਹਿ-ਇਨ । ਨਿਸਿ-ਰਾਤ । ਚਲਤੁ-(ਜਗਤ-)

ਤਮਾਸਾ । ੧ ।

ਦੇਹਿ-ਤੂੰ ਦੋਂਦਾ ਹੈਂ । ਰਹਾਉ ।

ਸਿਰਜੀ-ਪੈਦਾ ਕੀਤੀ । ਮੇਦਨੀ-ਧਰਤੀ । ਸਿਰਜਿਐ-ਪੈਦਾ ਕਰਨ ਨਾਲ ।
ਬਿਖੁ-ਜ਼ਹਿਰ । ਖਾਣੀ-ਜਗਤ-ਉਤਪੱਤੀ ਦੇ ਚਾਰ ਵਸੀਲੇ (ਅੰਡਜ, ਜੇਰਜ, ਸ੍ਰੇਤਜ, ਉਤ-
ਭੁਜ) । ਬਾਣੀ-ਜੀਵਾਂ ਦੀਆਂ ਬੋਲੀਆਂ । ਜੀਆ-ਜੀਵਾਂ ਨੂੰ । ਆਧਾਰੋ-ਆਸਰਾ । ਸਚਿ-
ਸਦਾ-ਬਿਰ ਨਾਮ ਵਿਚ (ਜੋੜ ਕੇ) । ਨਿਬੇੜਣਹਾਰੋ-ਫੈਸਲਾ ਕਰਨ ਵਾਲਾ, ਲੇਖਾ ਮੁਕਾਣ
ਵਾਲਾ । ੨ ।

ਆਵਾਗਵਣੁ-ਜਨਮ ਮਰਨ ਦਾ ਗੇੜ । ਬਿਰੁ-ਸਦਾ ਕਾਇਮ ਰਹਿਣ ਵਾਲਾ ।
ਆਇ ਗਇਆ-ਜੰਮਿਆ ਤੇ ਮਰ ਗਿਆ । ਬਧਿਕੁ-(ਮੌਹ ਵਿਚ) ਬੱਝਾ ਹੋਇਆ ।
ਜੀਉ-ਜੀਵਾਤਮਾ । ਭੂਭੜੈ-ਭੈੜੇ ਨੇ । ਬੂਭੜੈ-ਭੁੱਬੇ ਹੋਏ ਦਾ । ਚਾਰੇ-ਚਾਰਾ, ਜੋਰ । ਵਣ-
ਜਾਰੋ-ਵਪਾਰੀ । ੩ ।

ਜਾਨੀਆ-(ਸਰੀਰ ਦੇ ਸਾਥੀ) ਜੀਵਾਤਮਾ ਨੂੰ । ਹੁਕਮਿ-ਹੁਕਮ ਅਨੁਸਾਰ ।
ਸੋਹਣੀਐ-ਸੁੰਦਰੀ ਦਾ । ਸਿਰਿ-ਸਿਰ ਉਤੇ । ੪ ।

ਨਉ ਦਰ-ਨੌ ਦਰਵਾਜ਼ੇ, ਨੌ ਗੋਲਕਾਂ (ਮੂੰਹ, ਕੰਨ-੨, ੨ ਨਾਸਾਂ, ਅੱਖਾਂ-੨,
ਗੁਦਾ, ਲਿੰਗ) । ਠਾਕੇ-ਬੰਦ ਕੀਤੇ ਗਏ । ਹੰਸੁ-ਜੀਵਾਤਮਾ । ਗੈਣਾਰੇ-ਆਕਾਸ਼ ਵਿਚ ।
ਸਾਧਨ-ਇਸਤ੍ਰੀ, ਕਾਇਆ (ਜੀਵਾਤਮਾ ਦੀ ਇਸਤ੍ਰੀ) । ਛੁਟੀ-ਇਕੱਲੀ ਰਹਿ ਗਈ ।
ਵਿਧਣੀਆ-[ਵਿ-ਧਣੀ] ਨਿਖਸਮੀ । ਮਿਰਤਕੜਾ-ਲੋਥ । ਅੰਛਨੜੇ-ਵੇਹੜੇ ਵਿਚ ।
ਮਾਈਏ-ਹੋ ਮਾਏ ! ਮਰੁ-ਮੌਤ । ਮਹਲ-ਇਸਤ੍ਰੀ । ਦਰਬਾਰੇ-ਦਲੀਜਾਂ ਵਿਚ । ਸਾਰੇ-
ਸਾਰਿ, ਸੰਭਾਲ ਕੇ, ਚੇਤੇ ਕਰ ਕੇ । ੫ ।

ਜਲਿ-ਪਾਣੀ ਨਾਲ । ਮਲਿ-ਮਲ ਕੇ । ਜਾਨੀ-ਪਿਆਰੇ ਸੰਬੰਧੀਆਂ ਨੇ । ਪਟਿ-
ਰੇਸ਼ਮ ਨਾਲ । ਅੰਬਾਰੇ-ਅੰਬਰਿ, ਕੱਪੜੇ ਨਾਲ । ਕਪੜਿ-ਕੱਪੜੇ ਨਾਲ । ਸਚੀ ਬਾਣੀ-
ਸਦਾ ਬਿਰ ਰਹਿਣ ਵਾਲੀ ਬਾਣੀ, “ਰਾਮ ਨਾਮ ਸਤਿ ਹੈ” । ਵਾਜੇ ਵਜੇ-ਬੋਲ ਬੋਲੇ
ਜਾਣ ਲੱਗ ਪਏ । ਪੰਚ-(ਮਾਂ ਪਿਉ ਭਰਾ ਇਸਤ੍ਰੀ ਪੁਤ੍ਰ) ਸੰਬੰਧੀ । ਮੁਏ-ਗ਼ਮ ਨਾਲ
ਮੋਇਆਂ ਵਰਗੇ ਹੋ ਗਏ । ਮਨੁ ਮਾਰੇ-ਮਨੁ ਮਾਰਿ, ਮਨ ਮਾਰ ਕੇ, ਗ਼ਮ ਖਾ ਕੇ । ੬ ।

ਬੁਠਿ-ਕੂੜੇ ਮੋਹ ਨੇ । ਮੁਠੀ-ਲੁੱਟਿਆ ਹੈ । ਹਉ-ਮੈਂ । ਧਾਵਣੀਆ-ਮਾਇਆ
ਦੀ ਦੋੜ-ਭੱਜ ਵਿਚ । ਧੰਧੈ-ਮਾਇਆ ਦੇ ਆਹਰ ਵਿਚ । ਪਿਰਿ-ਪਿਰ ਨੇ, ਖਸਮ-ਪ੍ਰਭੂ
ਨੇ । ਵਿਧਣ-[ਵਿ-ਧਣੀ] ਨਿਖਸਮੀ । ਵਿਧਣ ਕਾਰ-ਨਿਖਸਮੀਆਂ ਵਾਲੀ ਕਾਰ !
ਘਰਿ ਘਰਿ-ਹਰੇਕ ਦੇ ਹਿਰਦੇ ਵਿਚ ਮਹੋਲੀਆ-ਜੀਵ-ਇਸਤ੍ਰੀਆਂ । ਰੂੜੈ-ਸੁੰਦਰ (ਪ੍ਰਭੂ)
ਦੇ । ਹੇਤਿ-ਪ੍ਰੇਮ ਵਿਚ । ਸਹੁ-ਸਦਾ ਬਿਰ ਰਹਿਣ ਵਾਲਾ । ਹਉ-ਮੈਂ । ਰਹਸਿਅਤੀ-

ਖਿੜੀ ਹੋਈ, ਪ੍ਰਸੰਨ । ਨਾਮਿ-ਨਾਮ ਵਿਚ (ਜੁੜ ਕੇ) ।੭।

ਗੁਰਿ ਮਿਲਿਐ-ਜੇ ਗੁਰੂ ਮਿਲ ਪਏ । ਵੇਸੁ-ਕਾਂਇਆਂ । ਸਾਧਨ-ਜੀਵ-ਇਸਤ੍ਰੀ ।
ਬਈਅਰਿ-ਇਸਤ੍ਰੀ । ਨਾਮਿ-ਨਾਮ ਵਿਚ (ਜੁੜ ਕੇ) । ਬਿਰਹੜਾ-ਵਿਛੋੜਾ । ਬੁਰਮ
ਬੀਚਾਰੋ-ਪਰਮਾਤਮਾ ਦੇ ਗੁਣਾਂ ਦਾ ਵਿਚਾਰ । ਸੋਹਾਗਣੀ-[ਅੱਖਰ 'ਸ' ਦੇ ਨਾਲ ਦੋ
ਲਗਾਂ ਹਨ- ਤੇ] ਅਸਲ ਲਫਜ਼ 'ਸੋਹਾਗਣੀ' ਹੈ, ਇਥੇ 'ਸੁਹਾਗਣੀ' ਪੜ੍ਹਨਾ ਹੈ]।੮।

ਅਰਥ :-(ਹੇ ਭਾਈ !) ਨਿਸ਼ਚਾ ਕਰੋ ਕਿ ਜਗਤ ਨੂੰ ਪੈਦਾ ਕਰਨ ਵਾਲਾ ਪਰ-
ਮਾਤਮਾ ਹੀ ਸਦਾ ਬਿਰ ਰਹਿਣ ਵਾਲਾ ਹੈ, ਉਹ ਸਦਾ-ਬਿਰ ਪ੍ਰਭੂ (ਜੀਵਾਂ ਦੀ) ਪਾਲਣਾ
ਕਰਨ ਵਾਲਾ ਹੈ, ਜਿਸ ਸਦਾ-ਬਿਰ ਨੇ ਆਪ ਹੀ ਆਪਣੇ ਆਪ ਨੂੰ (ਜਗਤ ਦੇ ਰੂਪ ਵਿਚ)
ਪਰਗਟ ਕੀਤਾ ਹੋਇਆ ਹੈ, ਉਹ ਅਦ੍ਰਿਸ਼ਟ ਹੈ ਤੇ ਬੇਅੰਤ ਹੈ ।

(ਧਰਤੀ ਤੇ ਆਕਾਸ਼ ਜਗਤ ਦੇ) ਦੋਵੇਂ ਪੁੜ ਜੋੜ ਕੇ (ਭਾਵ, ਜਗਤ-ਰਚਨਾ ਕਰ
ਕੇ) ਉਸ ਪ੍ਰਭੂ ਨੇ ਜੀਵਾਂ ਨੂੰ ਮਾਇਆ ਦੇ ਮੋਹ ਵਿਚ ਫਸਾ ਕੇ ਆਪਣੇ ਨਾਲੋਂ ਵਿਛੋੜ
ਦਿੱਤਾ ਹੈ (ਭਾਵ, ਇਹ ਪ੍ਰਭੂ ਦੀ ਰਜ਼ਾ ਹੈ ਕਿ ਜੀਵ ਮੋਹ ਵਿਚ ਫਸ ਕੇ ਪ੍ਰਭੂ ਨੂੰ ਭੁਲਾ
ਬੈਠੇ ਹਨ) । ਗੁਰੂ ਤੋਂ ਬਿਨਾ (ਜਗਤ ਵਿਚ ਮਾਇਆ ਦੇ ਮੋਹ ਦਾ) ਘੁੱਪ ਹਨੇਰਾ ਹੈ ।

ਉਸ ਪਰਮਾਤਮਾ ਨੇ ਹੀ ਸੂਰਜ ਤੇ ਚੰਦ੍ਰਮਾ ਬਣਾਏ ਹਨ, (ਸੂਰਜ) ਦਿਨ ਵੇਲੇ
(ਚੰਦ੍ਰਮਾ) ਰਾਤ ਵੇਲੇ (ਚਾਨਣ ਦਿੰਦਾ ਹੈ) । (ਹੇ ਭਾਈ !) ਚੇਤੇ ਰੱਖੋ ਕਿ ਪ੍ਰਭੂ ਦਾ
ਬਣਾਇਆ ਇਹ ਜਗਤ-ਤਮਾਸ਼ਾ ਹੈ ।੧।

ਹੇ ਪ੍ਰਭੂ ! ਤੂੰ ਸਦਾ ਹੀ ਬਿਰ ਰਹਿਣ ਵਾਲਾ ਮਾਲਕ ਹੈਂ । ਤੂੰ ਆਪ ਹੀ ਸਭ ਜੀਵਾਂ
ਨੂੰ ਸਦਾ ਬਿਰ ਰਹਿਣ ਵਾਲੇ ਪਿਆਰ ਦੀ ਦਾਤਿ ਦਿੰਦਾ ਹੈਂ । ਰਹਾਉ ।

ਹੇ ਪ੍ਰਭੂ ! ਤੂੰ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ (ਜੀਵਾਂ ਨੂੰ) ਦੁੱਖ ਤੇ ਸੁਖ ਦੇਣ ਵਾਲਾ
ਭੀ ਤੂੰ ਹੀ ਹੈਂ । (ਜਗਤ ਵਿਚ) ਇਸਤ੍ਰੀਆਂ ਤੇ ਮਰਦ ਭੀ ਤੂੰ ਪੈਦਾ ਕੀਤੇ ਹਨ, ਮਾਇਆ
ਜ਼ਹਿਰ ਦਾ ਮੋਹ ਤੇ ਪਿਆਰ ਭੀ ਤੂੰ ਹੀ ਬਣਾਇਆ ਹੈ । ਜੀਵ-ਉਤਪੱਤੀ ਦੀਆਂ ਚਾਰ
ਖਾਣੀਆਂ ਤੇ ਜੀਵਾਂ ਦੀਆਂ ਬੋਲੀਆਂ ਭੀ ਤੇਰੀਆਂ ਹੀ ਰਚੀਆਂ ਹੋਈਆਂ ਹਨ । ਸਭ
ਜੀਵਾਂ ਨੂੰ ਤੂੰ ਹੀ ਆਸਰਾ ਦਿੰਦਾ ਹੈਂ । ਹੇ ਪ੍ਰਭੂ ! ਇਹ ਸਾਰੀ ਰਚਨਾ (-ਰੂਪ) ਤਖ਼ਤ ਤੂੰ
(ਆਪਣੇ ਬੈਠਣ ਵਾਸਤੇ) ਬਣਾਇਆ ਹੈ, ਆਪਣੇ ਸਦਾ-ਬਿਰ ਨਾਮ ਵਿਚ (ਜੋੜ ਕੇ
ਜੀਵਾਂ ਦੇ ਕਰਮਾਂ ਦੇ ਲੇਖ ਭੀ) ਤੂੰ ਆਪ ਹੀ ਮੁਕਾਣ ਵਾਲਾ ਹੈਂ ।੨।

ਹੇ ਕਰਣਹਾਰ ਕਰਤਾਰ ! (ਜੀਵਾਂ ਵਾਸਤੇ) ਜਨਮ ਮਰਨ ਦਾ ਗੋੜ ਤੂੰ ਹੀ ਪੈਦਾ
ਕੀਤਾ ਹੈ, ਪਰ ਤੂੰ ਆਪ ਸਦਾ ਕਾਇਮ ਰਹਿਣ ਵਾਲਾ ਹੈਂ (ਤੈਨੂੰ ਇਹ ਗੋੜ ਵਿਆਪ
ਨਹੀਂ ਸਕਦਾ) । (ਮਾਇਆ ਦੇ ਮੋਹ ਦੇ ਕਾਰਨ) ਵਿਕਾਰਾਂ ਵਿਚ ਬੱਝਾ ਹੋਇਆ ਜੀਵ
ਨਿੱਤ ਜੰਮਦਾ ਹੈ ਤੇ ਮਰਦਾ ਹੈ, ਇਸ ਨੂੰ ਜਨਮ ਮਰਨ ਦਾ ਚੱਕਰ ਪਿਆ ਹੀ ਰਹਿੰਦਾ
ਹੈ । (ਮਾਇਆ ਦੇ ਮੋਹ ਵਿਚ ਫਸੇ) ਭੈੜੇ ਜੀਵ ਨੇ (ਤੇਰਾ) ਨਾਮ ਭੁਲਾ ਦਿੱਤਾ ਹੈ, ਮੋਹ
ਵਿਚ ਡੁੱਬੇ ਹੋਏ ਦੀ ਛੋਟੀ ਪੇਸ਼ ਨਹੀਂ ਜਾਂਦੀ । ਗੁਣਾਂ ਨੂੰ ਛੱਡ ਕੇ (ਵਿਕਾਰਾਂ ਦਾ)

ਜ਼ਹਿਰ ਇਸ ਜੀਵ ਨੇ ਇਕੱਠਾ ਕਰ ਲਿਆ ਹੈ (ਜਗਤ ਵਿਚ ਆ ਕੇ ਸਾਰੀ ਉਮਰ) ਔਗਣਾਂ ਦਾ ਹੀ ਵਣਜ ਕਰਦਾ ਰਹਿੰਦਾ ਹੈ । ੩ ।

ਜਦੋਂ ਸਦਾ-ਬਿਰ ਰਹਿਣ ਵਾਲੇ ਕਰਤਾਰ ਦੇ ਹੁਕਮ ਵਿਚ ਉਹਨਾਂ ਪਿਆਰਿਆਂ ਨੂੰ (ਇਥੋਂ ਕੂਚ ਕਰਨ ਦੇ) ਸੱਦੇ ਆਉਂਦੇ ਹਨ (ਜੋ ਇਥੇ ਇਕੱਠੇ ਜੀਵਨ-ਨਿਰਬਾਹ ਕਰ ਰਹੇ ਹੁੰਦੇ ਹਨ) ਤਾਂ (ਇਕੱਠੇ ਰਹਿਣ ਵਾਲੇ) ਇਸਤ੍ਰੀ ਮਰਦਾਂ ਦੇ ਵਿਛੋੜੇ ਹੋ ਜਾਂਦੇ ਹਨ (ਇਸ ਵਿਛੋੜੇ ਨੂੰ ਕੋਈ ਮੋਟ ਨਹੀਂ ਸਕਦਾ) ਵਿਛੁੜਿਆਂ ਨੂੰ ਤਾਂ ਪਰਮਾਤਮਾ ਆਪ ਹੀ ਮੋਲਣ ਦੇ ਸਮਰਥ ਹੈ । ਜਮਰਾਜ ਦੇ ਸਿਰ ਉਤੇ ਭੀ ਪਰਮਾਤਮਾ ਦੇ ਹੁਕਮ ਵਿਚ ਹੀ (ਮੌਤ ਦੀ ਰਾਹੀਂ ਜੀਵਾਂ ਦੇ ਵਿਛੋੜੇ ਕਰਨ ਦੀ) ਛਿਮੇਵਾਰੀ ਸੌਂਪੀ ਹੋਈ ਹੈ, ਕੋਈ ਜਮ ਕਿਸੇ ਸੁੰਦਰੀ ਦੇ ਰੂਪ ਦੀ ਪਰਵਾਹ ਨਹੀਂ ਕਰ ਸਕਦਾ (ਕਿ ਇਸ ਸੁੰਦਰੀ ਦੀ ਮੌਤ ਨਾਂਹ ਲਿਆਵਾਂ) । ਜਮ ਬੱਚਿਆਂ ਤੇ ਬੁੱਢਿਆਂ ਦੀ ਭੀ ਦੀ ਪਰਵਾਹ ਨਹੀਂ ਕਰਦੇ । ਸਭ ਦਾ (ਆਪੋ ਵਿਚ ਦਾ) ਮੌਹ ਪਿਆਰ ਤੌੜ ਦੇਂਦੇ ਹਨ । ੪ ।

ਜਦੋਂ ਸਦਾ ਬਿਰ ਰਹਿਣ ਵਾਲੇ ਪਰਮਾਤਮਾ ਦੇ ਹੁਕਮ ਵਿਚ (ਮੌਤ ਦਾ ਸੱਦਾ ਆਉਂਦਾ ਹੈ ਤਾਂ ਸਰੀਰ ਦੇ) ਨੌ ਦਰਵਾਜ਼ੇ ਬੰਦ ਹੋ ਜਾਂਦੇ ਹਨ, ਜੀਵਾਤਮਾ (ਕਿਤੇ) ਆਕਾਸ਼ ਵਿਚ ਚਲਾ ਜਾਂਦਾ ਹੈ । (ਜਿਸ ਇਸਤ੍ਰੀ ਦਾ ਪਤੀ ਮਰ ਜਾਂਦਾ ਹੈ) ਉਹ ਇਸਤ੍ਰੀ ਇਕੱਲੀ ਰਹਿ ਜਾਂਦੀ ਹੈ, ਉਹ ਮਾਇਆ ਦੇ ਮੌਹ ਵਿਚ ਲੁੱਟੀ ਜਾਂਦੀ ਹੈ, ਉਹ ਵਿਧਵਾ ਹੋ ਜਾਂਦੀ ਹੈ (ਉਸ ਦੇ ਪਤੀ ਦੀ) ਲੋਭ ਘਰ ਦੇ ਵੇਹੜੇ ਵਿਚ ਪਈ ਹੁੰਦੀ ਹੈ (ਜਿਸ ਨੂੰ ਵੇਖ ਵੇਖ ਕੇ) ਉਹ ਇਸਤ੍ਰੀ ਦਲੀਜ਼ਾਂ ਵਿਚ ਬੈਠੀ ਰੋਂਦੀ ਹੈ (ਤੇ ਆਖਦੀ ਹੈ—) ਹੇ ਮਾਏ ! ਇਸ ਮੌਤ (ਨੂੰ ਵੇਖ ਕੇ) ਮੇਰੀ ਅਕਲ ਟਿਕਾਣੇ ਨਹੀਂ ਰਹਿ ਗਈ ।

ਹੇ ਪ੍ਰਭੂ-ਕੰਤ ਦੀ ਇਸਤ੍ਰੀਓ ! (ਹੇ ਜੀਵ-ਇਸਤ੍ਰੀਓ ! ਸਰੀਰ ਦੇ ਵਿਛੋੜੇ ਦਾ ਇਹ ਸਿਲਸਿਲਾ ਟਿਕਿਆ ਹੀ ਰਹਿਣਾ ਹੈ, ਕਿਸੇ ਨੇ ਇਥੇ ਸਦਾ ਬੈਠ ਨਹੀਂ ਰਹਿਣਾ) ਤੁਸੀਂ ਸਦਾ ਬਿਰ ਰਹਿਣ ਵਾਲੇ ਪਰਮਾਤਮਾ ਦੀ ਸਿਫਤਿ ਸਾਲਾਹ ਹਿਰਦੇ ਵਿਚ ਸੰਭਾਲ ਕੇ (ਪ੍ਰਭੂ-ਪਤੀ ਦੇ ਵਿਛੋੜੇ ਨੂੰ ਚੇਤੇ ਕਰ ਕੇ) ਵੈਰਾਗ-ਅਵਸਥਾ ਵਿਚ ਆਓ (ਤਦੋਂ ਹੀ ਜੀਵਨ ਸਫਲ ਹੋਵੇਗਾ) । ੫ ।

ਸਾਕ-ਸੰਬੰਧੀ (ਮਰੇ ਪ੍ਰਾਣੀ ਦੀ ਲੋਭ ਨੂੰ) ਪਾਣੀ ਨਾਲ ਮਲ ਕੇ ਇਛਨਾਨ ਕਰਾਂਦੇ ਹਨ, ਤੇ ਰੋਸ਼ਮ (ਆਦਿਕ) ਕੱਪੜੇ ਨਾਲ (ਲਪੇਟਦੇ ਹਨ) । (ਉਸ ਨੂੰ ਮਸਾਣਾਂ ਵਿਚ ਲੈ ਜਾਣ ਵਾਸਤੇ) “ਰਾਮ ਨਾਮ ਸਤਿ ਹੈ” ਦੇ ਬੋਲ ਬੁਰੂ ਹੋ ਜਾਂਦੇ ਹਨ (ਮਾਂ, ਪਿਉ ਭਰਾ, ਪੁੱਤਰ, ਇਸਤ੍ਰੀ ਆਦਿਕ) ਨਿਕਟੀ ਸੰਬੰਧੀ ਗ਼ਮ ਨਾਲ ਮੁਇਆਂ ਵਰਗੇ ਹੋ ਜਾਂਦੇ ਹਨ । (ਉਸ ਦੀ ਇਸਤ੍ਰੀ ਰੋਂਦੀ ਹੈ ਤੇ ਆਖਦੀ ਹੈ—) ਸਾਥੀ ਦੇ ਮਰਨ ਨਾਲ ਮੈਂ ਭੀ ਮੁਇਆਂ ਵਰਗੀ ਹੋ ਗਈ ਹਾਂ, ਹੁਣ ਸੰਸਾਰ ਵਿਚ ਮੇਰੇ ਜੀਉਣ ਨੂੰ ਫਿਟਕਾਰ ਹੈ ।

(ਪਰ ਇਹ ਮੋਹ ਤਾਂ ਜ਼ਰੂਰ ਦੁਖਦਾਈ ਹੈ, ਇਹ ਸਰੀਰਕ ਵਿਛੋੜੇ ਹੋਣੇ ਹੀ ਹਨ, ਹਾਂ) ਜੇਹੜਾ ਜੀਵ ਸਦਾ ਬਿਰ ਰਹਿਣ ਵਾਲੇ ਪਰਮਾਤਮਾ ਦੇ ਪਿਆਰ ਵਿਚ ਪ੍ਰੇਮ ਵਿਚ ਟਿਕ ਕੇ ਜਗਤ ਵਿਚ ਕਿਰਤ-ਕਾਰ ਕਰਦਾ ਹੀ ਮੋਹ ਵਲੋਂ ਮਰਦਾ ਹੈ ਉਹ (ਪਰਮਾਤਮਾ ਦੀ ਹਜ਼ੂਰੀ ਵਿਚ) ਆਦਰ ਪਾਂਦਾ ਹੈ । ੬ ।

ਹੇ ਜੀਵ-ਇਸਤ੍ਰੀਓ ! ਜਿਤਨਾ ਚਿਰ ਸੰਸਾਰ ਵਿਚ ਤੁਹਾਨੂੰ ਮਾਇਆ ਦੇ ਮੋਹ ਨੇ ਠੱਕਿਆ ਹੋਇਆ ਹੈ, ਤੁਸੀਂ ਦੁੱਖੀ ਹੀ ਰਹੋਗੀਆਂ, (ਇਹੀ ਸਮਝਿਆ ਜਾਇਗਾ ਕਿ) ਤੁਸੀਂ ਦੁੱਖੀ ਹੋਣ ਵਾਸਤੇ ਹੀ ਜਗਤ ਵਿਚ ਆਈਆਂ ਹੋ ।

ਜਦ ਤਕ ਮੈਂ ਮਾਇਆ ਦੇ ਆਹਰ ਵਿਚ ਮਾਇਆ ਦੀ ਦੋੜ-ਭਜ ਵਿਚ ਠੱਗੀ ਜਾ ਰਹੀ ਹਾਂ, ਤਦ ਤਕ ਨਿਖਸਮੀਆਂ ਵਾਲੀ ਕਾਰ ਦੇ ਕਾਰਨ ਖਸਮ-ਪ੍ਰਭੂ ਨੇ ਮੈਨੂੰ ਛੱਡਿਆ ਹੋਇਆ ਹੈ ।

ਖਸਮ-ਪ੍ਰਭੂ ਤਾਂ ਹਰੇਕ ਜੀਵ-ਇਸਤ੍ਰੀ ਦੇ ਹਿਰਦੇ ਵਿਚ ਵੱਸ ਰਿਹਾ ਹੈ । ਉਸ ਦੀਆਂ ਅਸਲ ਇਸਤ੍ਰੀਆਂ ਉਹੀ ਹਨ ਜੋ ਉਸ ਸੁੰਦਰ ਪ੍ਰਭੂ ਦੇ ਪਿਆਰ ਵਿਚ ਪ੍ਰੇਮ ਵਿਚ ਮਗਨ ਰਹਿੰਦੀਆਂ ਹਨ ।

ਜਿਤਨਾ ਚਿਰ ਮੈਂ ਸਦਾ-ਬਿਰ ਪ੍ਰਭੂ-ਪਤੀ ਦੀ ਸਿਫਤਿ ਸਾਲਾਹ ਕਰਦੀ ਹਾਂ, ਉਸ ਖਸਮ ਦੇ ਨਾਮ ਵਿਚ ਜੁੜੇ ਰਹਿਣ ਦੇ ਕਾਰਨ ਮੇਰਾ ਤਨ ਮਨ ਖਿੜਿਆ ਰਹਿੰਦਾ ਹੈ । ੭ ।

ਜੇ ਗੁਰੂ ਮਿਲ ਪਏ ਤਾਂ ਜੀਵ-ਇਸਤ੍ਰੀ ਦੀ ਕਾਂਇਆਂ ਹੀ ਪਲਟ ਜਾਂਦੀ ਹੈ, ਜੀਵ-ਇਸਤ੍ਰੀ ਸਦਾ-ਬਿਰ ਪ੍ਰਭੂ ਦੇ ਨਾਮ ਨੂੰ ਆਪਣਾ ਸਿੰਗਾਰ ਬਣਾ ਲੈਂਦੀ ਹੈ ।

ਹੇ ਸਹੇਲੀਹੋ ! (ਹੇ ਸਤ-ਸੰਗੀਓ !) ਆਓ, ਰਲ ਕੇ ਬੈਠੀਏ । ਰਲ ਕੇ ਸਿਰਜਣ-ਹਾਰ ਦਾ ਸਿਮਰਨ ਕਰੋ । ਜੇਹੜੀ ਜੀਵ-ਇਸਤ੍ਰੀ ਪ੍ਰਭੂ ਦੇ ਨਾਮ ਵਿਚ ਜੁੜਦੀ ਹੈ ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ, ਸਦਾ-ਬਿਰ ਪ੍ਰਭੂ ਉਸ ਦੇ ਜੀਵਨ ਨੂੰ ਸੋਹਣਾ ਬਣਾ ਦੇਂਦਾ ਹੈ । ਹੇ ਨਾਨਕ ! (ਆਖ-ਹੇ ਸਹੇਲੀਹੋ !) ਪ੍ਰਭੂ-ਪਤੀ ਦੀ ਸਿਫਤਿ ਸਾਲਾਹ ਦੇ ਗੀਤ ਗਾਓ, ਪ੍ਰਭੂ ਦੇ ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਉ, ਫਿਰ ਕਦੇ ਉਸ ਤੋਂ ਵਿਛੋੜਾ ਨਹੀਂ ਹੋਵੇਗਾ (ਦੁਨੀਆ ਵਾਲੇ ਵਿਛੋੜੇ ਤਾਂ ਇਕ ਅਟੱਲ ਨਿਯਮ ਹੈ, ਇਹ ਹੁੰਦੇ ਹੀ ਰਹਿਣੇ ਹਨ) । ੮ । ੩ ।

ਵਡਹੰਸੁ ਮਹਲਾ ੧ ॥ ਜਿਨਿ ਜਗੁ ਸਿਰਜਿ ਸਮਾਇਆ ਸੇ ਸਾਹਿਬੁ
ਕੁਦਰਤਿ ਜਾਣੈ ਵਾ ॥ ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ
ਪਛਾਣੈ ਵਾ ॥ ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹੁ ਰਚਨਾ
ਰਾਚੀ ॥ ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥ ਜਿਨਿ
ਥਾਪੀ ਬਿਧਿ ਜਾਣੈ ਸੋਈ ਕਿਆ ਕੈ ਕਹੈ ਵਖਾਣੈ ॥ ਜਿਨਿ ਜਗੁ ਥਾਪਿ

ਵਤਾਇਆ ਜਾਲੋ ਸੋ ਸਾਹਿਬੁ ਪਰਵਾਣੇ ॥ ੧ ॥ ਬਾਬਾ ਆਇਆ ਹੈ ਉਠਿ
ਚਲਣਾ ਅਧਪੰਧੈ ਹੈ ਸੰਸਾਰੇ ਵਾ ॥ ਸਿਰਿ ਸਿਰਿ ਸਚੜੈ ਲਿਖਿਆ ਦੁਖੁ
ਸੁਖੁ ਪੁਰਬਿ ਵੀਚਾਰੇ ਵਾ ॥ ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਆ
ਨਾਲੇ ॥ ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥ ਆਪਿ ਨਿਰਾ-
ਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੇ ॥ ਅਜੁ ਕਲਿ ਕਰਦਿਆ
ਕਾਲੁ ਬਿਆਪੈ ਦੂਜੈ ਭਾਇ ਵਿਕਾਰੇ ॥ ੨ ॥ ਜਮ ਮਾਰਗੁ ਪੰਬੁ ਨ ਸੁਝਈ
ਉਝੜੁ ਅੰਧ ਗੁਬਾਰੇ ਵਾ ॥ ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੇ
ਵਾ ॥ ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੇ ॥ ਗਲਿ ਸੰਗਲੁ
ਸਿਰਿ ਮਾਰੇ ਉਭੋ ਨਾ ਦੀਸੈ ਘਰ ਬਾਰੇ ॥ ਇਬ ਕੇ ਰਾਹੇ ਜੰਮਨਿ ਨਾਹੀ
ਪਛੁਤਾਣੇ ਸਿਰਿ ਭਾਰੇ ॥ ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੇ ॥
੩ ॥ ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇ ਵਾ ॥
ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇ ਵਾ ॥ ਧੰਧਾ ਰੋਵੈ ਮੈਲੁ ਨ ਧੋਵੈ
ਸੁਪਨੰਤਰੁ ਸੰਸਾਰੇ ॥ ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੇ ॥
ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥ ਨਾਮਿ ਰਤੇ ਗੁਰਿ
ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥ [ਪੰਨਾ ੫੮੧]

ਪਦ ਅਰਥ :—ਜਿਨਿ—ਜਿਸ ਪਰਮਾਤਮਾ ਨੇ । ਸਿਰਜਿ—ਪੈਦਾ ਕਰ ਕੇ ।
ਸਮਾਇਆ—(ਆਪਣੇ ਆਪ ਵਿਚ) ਲੀਨ ਕਰ ਲਿਆ । ਕੁਦਰਤਿ ਜਾਣੋ—ਕੁਦਰਤਿ ਵਿਚ
ਵੱਸਦਾ ਜਾਣੁ (ਹੋ ਭਾਈ !) । ਸਚੜਾ—ਸਦਾ ਥਿਰ ਰਹਿਣ ਵਾਲਾ । ਘਟਿ ਘਟਿ—ਹਰੇਕ
ਘਟ ਵਿਚ । ਸਬਦੁ ਪਛਾਣੋ—(ਹੋ ਭਾਈ !) ਉਸ ਪਰਮਾਤਮਾ ਦਾ ਸਬਦ ਪਛਾਣ ।
ਸਬਦੁ—ਹੁਕਮ । ਸਚੁ—ਸਦਾ-ਥਿਰ । ਜਿਨਿ—ਜਿਸ ਪਰਮਾਤਮਾ ਨੇ । ਰਾਚੀ—ਰਚੀ,
ਬਣਾਈ । ਪਿੜ ਕਾਚੀ—ਪਿੜ ਦੀ ਕੱਚੀ, ਵਿਕਾਰਾਂ ਦੇ ਟਾਕਰੇ ਤੇ ਜਿੱਤਣ ਤੋਂ ਅਸਮਰਥ ।
ਬਿਧਿ—ਤਰੀਕਾ । ਵਖਾਣੋ—ਵਖਾਣੁ, ਉਪਦੇਸ਼ । ਵਤਾਇਆ—ਵਿਛਾਇਆ । ਜਾਲੋ—
(ਅਸਲ ਪਾਠ 'ਜਾਲੁ' ਹੈ, ਇਥੇ 'ਜਾਲੋ' ਪੜ੍ਹਨਾ ਹੈ) । ੧।

ਬਾਬਾ—ਹੋ ਭਾਈ ! ਅਧ ਪੰਧੋ—ਅੰਧ ਵਾਟੇ, ਜਨਮ ਮਰਨ ਵਿਚ । ਸੰਸਾਰੋ—ਸੰਸਾਰੁ,
ਜਗਤ । ਸਿਰਿ ਸਿਰਿ—ਹਰੇਕ ਦੇ ਸਿਰ ਉੱਤੇ । ਸਚੜੈ—ਸਦਾ ਥਿਰ ਰਹਿਣ ਵਾਲੇ ਪ੍ਰਭੂ
ਨੇ । ਪੁਰਬਿ ਵੀਚਾਰੋ—ਪੁਰਬਿ ਵੀਚਾਰੁ, ਪੂਰਬਲੇ ਸਮੇਂ ਵਿਚ ਕੀਤੇ ਕਰਮਾਂ ਦਾ ਵਿਚਾਰ ।
ਜੇਹਾ ਕੀਆ—ਜਿਹੋ ਜਿਹਾ ਕਿਸੇ ਨੇ ਕਰਮ ਕੀਤਾ । ਦੂਜੀ—ਕੋਈ ਹੋਰ । ਨਿਰਾਲਮੁ—

ਨਿਰਪੇਖ । ਬਾਧੀ-ਬੱਝੀ ਹੋਈ । ਕਾਲੁ ਵਿਆਪੈ-ਮੌਤ ਆ ਦਬਾਂਦੀ ਹੈ । ਭਾਇ-ਪਿਆਰ
। ਵਚ । ਵਿਕਾਰੋ-ਵਿਕਾਰੁ, ਵਿਅਰਥ ਕੰਮ ।

ਮਾਰਗ-ਰਸਤਾ । ਪੰਬੁ-ਰਸਤਾ । ਉਬੜੁ-ਉਜਾੜ । ਅੰਧ ਗੁਬਾਰੋ-ਅੰਧ ਗੁਬਾਰੁ,
ਘੁੱਪ ਹਨੇਰਾ । ਪਰਕਾਰੋ-ਪਰਕਾਰੁ, ਕਿਸਮ । ਨਾ ਭੋਜਨ ਪਰਕਾਰੋ-ਨਾਂਹ ਕਿਸੇ ਕਿਸਮ
ਦਾ ਭੋਜਨ । ਗਲਿ-ਗਲ ਵਿਚ । ਸਿਰਿ-ਸਿਰ ਉਤੇ । ਉਭੋ-ਖਲੋਤਾ ਹੋਇਆ । ਘਰ
ਬਾਰ-ਘਰ ਘਾਟ, ਕੋਈ ਆਸਰਾ । ਇਬ ਕੇ ਰਾਹੋ-ਗੁਣ ਦੇ ਬੀਜੇ ਹੋਏ । ਜੰਮਨਿ
ਨਾਹੀ-ਨਹੀਂ ਉੱਗਦੇ ।੩।

ਬਾਬਾ-ਹੇ ਭਾਈ ! ਰੋਵਹਿ-ਜੋ ਵੈਰਾਗ ਵਿਚ ਆਉਂਦੇ ਹਨ । ਰਵਹਿ-ਜੋ ਨਾਮ
ਸਿਮਰਦੇ ਹਨ । ਸੁ-ਉਹ ਬੰਦੇ । ਜਾਣੀਅਹਿ-ਆਦਰ ਪਾਦੇ ਹਨ । ਮਿਲਿ-(ਸਾਧ
ਸੰਗਤਿ ਵਿਚ) ਮਿਲ ਕੇ । ਰੋਵੈ-ਜੋ ਵੈਰਾਗਵਾਨ ਹੁੰਦਾ ਹੈ । ਸਾਰੇ-ਸੰਭਾਲਦਾ ਹੈ । ਰੋਵੈ-
ਦੁੱਖੀ ਹੁੰਦਾ ਹੈ । ਮੁਠੜੀ-ਲੁੱਟੀ ਹੋਈ । ਸੁਪਨੰਤਰੁ-ਸੁਪਨ-ਅੰਤਰੁ, ਇਕ ਹੋਰ ਸੁਪਨਾ ।
ਮਾਰਗਿ-ਰਸਤੇ ਉਤੇ । ਨਾਮਿ-ਨਾਮ ਵਿਚ । ਗੁਰਿ-ਗੁਰੂ ਨੇ । ਸਹਜਿ-ਆਤਮਕ
ਅਭਿਲਤਾ ਵਿਚ । ਸੁਭਾਏ-ਸੁਭਾਇ, ਸ੍ਰੇਸ਼ਟ ਪ੍ਰੇਮ ਵਿਚ ।੪।

ਅਰਥ :- (ਹੇ ਭਾਈ !) ਜਿਸ ਪਰਮਾਤਮਾ ਨੇ ਜਗਤ ਪੈਦਾ ਕਰ ਕੇ ਇਸ ਨੂੰ
ਆਪਣੇ ਆਪ ਵਿਚ ਲੀਨ ਕਰਨ ਦੀ ਤਾਕਤ ਭੀ ਆਪਣੇ ਪਾਸ ਰੱਖੀ ਹੋਈ ਹੈ ਉਸ
ਮਾਲਕ ਨੂੰ ਇਸ ਕੁਦਰਤਿ ਵਿਚ ਵੱਸਦਾ ਸਮਝ । (ਹੇ ਭਾਈ !) ਸਚਾ ਥਿਰ ਰਹਿਣ
ਵਾਲੇ ਪਰਮਾਤਮਾ ਨੂੰ (ਰਚੀ ਕੁਦਰਤਿ ਤੋਂ) ਦੂਰ (ਕਿਸੇ ਹੋਰ ਥਾਂ) ਲੱਭਣ ਦਾ ਜਤਨ
ਨਹੀਂ ਕਰਨਾ ਚਾਹੀਦਾ । ਹਰੇਕ ਸਰੀਰ ਵਿਚ ਉਸੇ ਦਾ ਹੁਕਮ ਵਰਤਦਾ ਪਛਾਣ । (ਹੇ
ਭਾਈ !) ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ ਉਸ ਨੂੰ ਇਸ ਤੋਂ ਦੂਰ (ਕਿਤੇ
ਵੱਖਰਾ) ਨਾਂਹ ਸਮਝੋ, (ਹਰੇਕ ਸਰੀਰ ਵਿਚ) ਉਸ ਦਾ ਅਟੱਲ ਹੁਕਮ ਵਰਤਦਾ ਪਛਾਣੋ ।

ਜਦੋਂ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ ਤਦੋਂ ਆਤਮਕ ਆਨੰਦ ਮਾਣਦਾ
ਹੈ (ਤੇ ਵਿਕਾਰਾਂ ਦਾ ਜੋਰ ਭੀ ਇਸ ਉਤੇ ਨਹੀਂ ਪੈ ਸਕਦਾ, ਪਰ) ਪ੍ਰਭੂ ਦੇ ਨਾਮ ਤੋਂ ਬਿਨਾ
ਲੁਕਾਈ ਵਿਕਾਰਾਂ ਦੇ ਟਾਕਰੇ ਤੇ ਜਿੱਤਣ ਤੋਂ ਅਸਮਰਥ ਹੋ ਜਾਂਦੀ ਹੈ ।

ਜਿਸ ਪਰਮਾਤਮਾ ਨੇ ਰਚਨਾ ਰਚੀ ਹੈ ਉਹੀ ਇਸ ਦੀ ਰੱਖਿਆ ਦੀ ਵਿਧੀ ਭੀ
ਜਾਣਦਾ ਹੈ, ਕੋਈ ਜੀਵ (ਉਸ ਦੇ ਉਲਟ) ਕੋਈ (ਹੋਰ) ਉਪਦੇਸ਼ ਨਹੀਂ ਕਰ ਸਕਦਾ ।
ਜਿਸ ਪ੍ਰਭੂ ਨੇ ਜਗਤ ਪੈਦਾ ਕਰ ਕੇ (ਇਸ ਦੇ ਉਪਰ ਮਾਇਆ ਦੇ ਮੋਹ ਦਾ) ਜਾਲ ਇਛਾ
ਰੱਖਿਆ ਹੈ ਉਹੀ ਮੰਨਿਆ-ਪ੍ਰਮੰਨਿਆ ਮਾਲਕ ਹੈ (ਤੇ ਉਹੀ ਇਸ ਜਾਲ ਵਿਚੋਂ ਜੀਵਾਂ
ਨੂੰ ਬਚਾਣ ਦੇ ਸਮਰੱਥ ਹੈ) ।੧।

ਹੇ ਭਾਈ ! ਜੇਹੜਾ ਭੀ ਜੀਵ (ਜਗਤ ਵਿਚ ਜਨਮ ਲੈ ਕੇ) ਆਇਆ ਹੈ ਉਸ ਨੇ

ਜ਼ਰੂਰ (ਇਥੋ) ਚਲੇ ਜਾਣਾ ਹੈ (ਜੀਵ ਮਾਇਆ ਹੈ ਇਥੇ ਪ੍ਰਭੂ ਦਾ ਨਾਮ-ਧਨ ਵਿਹਾਰਣ। ਨਾਮ ਤੋਂ ਬਿਨਾ) ਜਗਤ ਜਨਮ ਮਰਨ ਦੇ ਗੋੜ ਵਿਚ ਪਿਆ ਰਹਿੰਦਾ ਹੈ। ਸਦਾ ਬਿਰ ਰਹਿਣ ਵਾਲੇ ਪਰਮਾਤਮਾ ਨੇ ਹਰੇਕ ਜੀਵ ਦੇ ਸਿਰ ਉਤੇ ਉਸ ਦੇ ਪੂਰਬਲੇ ਸਮੇਂ ਵਿਚ ਕੀਤੇ ਕਰਮਾਂ ਦੇ ਵਿਚਾਰ ਅਨੁਸਾਰ ਦੁੱਖ ਅਤੇ ਸੁਖ (ਭੋਗਣ) ਦੇ ਲੇਖ ਲਿਖ ਦਿੱਤੇ ਹਨ। ਜਿਹੋ ਜਿਹਾ ਕਰਮ ਜੀਵ ਨੇ ਕੀਤਾ ਉਹੋ ਜਿਹਾ ਦੁੱਖ ਤੇ ਸੁਖ ਪਰਮਾਤਮਾ ਨੇ ਉਸ ਨੂੰ ਦੇ ਦਿੱਤਾ ਹੈ। ਹਰੇਕ ਜੀਵ ਦੇ ਕੀਤੇ ਕਰਮਾਂ ਦਾ ਸਮੂਹ ਉਸ ਦੇ ਨਾਲ ਹੀ ਨਿਭਦਾ ਹੈ।

(ਪਰ ਜੀਵਾਂ ਦੇ ਭੀ ਕੀਹ ਵੱਸ ?) ਕਰਤਾਰ ਆਪ ਹੀ ਜਿਹੋ ਜਿਹੇ ਕਰਮ ਜੀਵਾਂ ਪਾਸੋਂ ਕਰਾਂਦਾ ਹੈ (ਉਹੋ ਜਿਹੇ ਕਰਮ ਜੀਵ ਕਰਦੇ ਹਨ) ਕੋਈ ਭੀ ਜੀਵ (ਪ੍ਰਭੂ ਦੀ ਰਜ਼ਾ ਤੋਂ ਲਾਂਭੇ ਜਾ ਕੇ) ਕੋਈ ਹੋਰ ਕੰਮ ਨਹੀਂ ਕਰ ਸਕਦਾ। ਪਰਮਾਤਮਾ ਆਪ ਤਾਂ (ਕਰਮਾਂ ਤੋਂ) ਨਿਰਲੇਪ ਹੈ, ਲੁਕਾਈ (ਆਪੋ ਆਪਣੇ ਕੀਤੇ ਕਰਮਾਂ ਅਨੁਸਾਰ ਮਾਇਆ ਦੇ) ਆਹਰ ਵਿਚ ਬੱਝੀ ਪਈ ਹੈ। (ਮਾਇਆ ਦੇ ਇਹਨਾਂ ਬੰਧਨਾਂ ਤੋਂ ਭੀ) ਪਰਮਾਤਮਾ ਆਪ ਹੀ ਹੁਕਮ ਕਰ ਕੇ ਛੁਡਾਣ ਦੇ ਸਮਰੱਥ ਹੈ। (ਜੀਵ ਮਾਇਆ ਦੇ ਪ੍ਰਭਾਵ ਵਿਚ ਨਾਮ ਸਿਮਰਨ ਵਲੋਂ ਆਲਸ ਕਰਦਾ ਰਹਿੰਦਾ ਹੈ) ਅੱਜ ਸਿਮਰਨ ਕਰਦਾ ਹਾਂ, ਭਲਕੇ ਕਰਾਂਗਾ (ਇਹੀ ਟਾਲ-ਮਟੋਲੇ) ਕਰਦੇ ਨੂੰ ਮੌਤ ਆ ਦਬਾਂਦੀ ਹੈ। (ਪ੍ਰਭੂ ਨੂੰ ਵਿਸਾਰ ਕੇ) ਹੋਰ ਦੇ ਮੋਹ ਵਿਚ ਫਸਿਆ ਵਿਅਰਥ ਕੰਮ ਕਰਦਾ ਰਹਿੰਦਾ ਹੈ। ੨।

(ਸਾਰੀ ਉਮਰ ਮਾਇਆ ਦੀ ਦੌੜ-ਭੱਜ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਭੁਲਾਣ ਦੇ ਕਾਰਨ ਆਖਰ ਮੌਤ ਆਉਣ ਤੇ) ਜੀਵ ਜਮ ਵਾਲਾ ਰਸਤਾ ਫੜਦਾ ਹੈ (ਜੇਹੜਾ ਇਸ ਦੇ ਭਾ ਦਾ) ਉਜਾੜ ਹੀ ਉਜਾੜ ਹੈ ਜਿਥੇ ਇਸ ਨੂੰ ਘੁੱਪ ਹਨੇਰਾ ਜਾਪਦਾ ਹੈ, ਜੀਵ ਨੂੰ ਕੁਝ ਨਹੀਂ ਸੁੱਝਦਾ (ਕਿ ਇਸ ਬਿਪਤਾ ਵਿਚੋਂ ਕਿਵੇਂ ਨਿਕਲਾਂ)। (ਸਾਰੀ ਉਮਰ ਦੁਨੀਆ ਦੇ ਪਦਾਰਥ ਇਕੱਠੇ ਕਰਦਾ ਰਿਹਾ, ਪਰ ਜਮ ਦੇ ਰਸਤੇ ਪਏ ਨੂੰ) ਨਾਂਹ ਪਾਣੀ, ਨਾਂਹ ਲੋਫ, ਨਾਂਹ ਤੁਲਾਈ ਨਾ ਕਿਸੇ ਕਿਸਮ ਦਾ ਭੋਜਨ, ਨਾਂਹ ਠੰਢਾ ਪਾਣੀ, ਨਾਂਹ ਕੋਈ ਸੋਹਣਾ ਕੱਪੜਾ (ਇਹ ਸਾਰੇ ਪਦਾਰਥ ਮੌਤ ਨੇ ਖੋਹ ਲਏ, ਦੁਨੀਆਂ ਵਿਚ ਹੀ ਧਰੇ ਰਹਿ ਗਏ)।

ਜਮਰਾਜ ਜੀਵ ਦੇ ਗਲ ਵਿਚ (ਮਾਇਆ ਦੇ ਹੋਰ ਦਾ) ਸੰਗਲ ਪਾ ਕੇ ਇਸ ਦੇ ਸਿਰ ਉਤੇ ਖਲੋਤਾ ਚੋਟਾਂ ਮਾਰਦਾ ਹੈ, (ਇਹਨਾਂ ਚੋਟਾਂ ਤੋਂ ਬਚਣ ਲਈ) ਇਸ ਨੂੰ ਕੋਈ ਆਸਰਾ ਨਹੀਂ ਦਿੱਸਦਾ। (ਜਦੋਂ ਜਮਾਂ ਦੀਆਂ ਚੋਟਾਂ ਪੈ ਰਹੀਆਂ ਹੁੰਦੀਆਂ ਹਨ) ਉਸ ਵੇਲੇ ਦੇ ਬੀਜੇ ਹੋਏ (ਸਿਮਰਨ ਸੇਵਾ ਆਦਿਕ ਦੇ ਬੀਜ) ਉੱਗ ਨਹੀਂ ਸਕਦੇ। ਤਦੋਂ ਪਛੁਤਾਵਾ ਹੈ, ਕੀਤੇ ਪਾਪਾਂ ਦਾ ਭਾਰ ਸਿਰ ਉਤੇ ਪਿਆ ਹੈ (ਜੋ ਲਹਿ ਨਹੀਂ ਸਕਦਾ)।

ਹੇ ਭਾਈ ! ਇਸ ਅਟੱਲ ਵਿਚਾਰ ਨੂੰ ਚੇਤੇ ਰੱਖੋ ਕਿ ਸਦਾ ਬਿਰ ਰਹਿਣ ਵਾਲੇ

ਪਰਮਾਤਮਾ ਤੋਂ ਬਿਨਾ ਹੋਰ ਕੋਈ ਸਾਖੀ ਨਹੀਂ ਬਣਦਾ । ੩ ।

ਹੇ ਭਾਈ ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਸਿਮਰਦੇ ਹਨ ਤੇ ਵੈਰਾਗਵਾਨ ਹੁੰਦੇ ਹਨ ਉਹ (ਲੋਕ ਪਰਲੋਕ ਵਿਚ) ਆਦਰ ਪਾਂਦੇ ਹਨ । ਜੇਹੜਾ ਭੀ ਜੀਵ ਸਾਧ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾਂਦਾ ਹੈ ਤੇ ਵੈਰਾਗਵਾਨ ਹੁੰਦਾ ਹੈ (ਉਹ ਆਦਰ ਪਾਂਦਾ ਹੈ) ।

ਪਰ ਜਿਸ ਜੀਵ-ਇਸਤ੍ਰੀ ਨੂੰ ਮਾਇਆ ਦੇ ਮੋਹ ਨੇ ਲੁੱਟ ਲਿਆ ਹੈ ਉਹ ਦੁੱਖੀ ਹੁੰਦੀ ਹੈ । (ਮੋਹ-ਵਾਬੋ ਜੀਵ ਸਾਰੀ ਉਮਰ) ਧੰਧਾ ਹੀ ਪਿੱਟਦੇ ਹਨ ਤੇ ਦੁੱਖੀ ਹੁੰਦੇ ਹਨ ।

ਜੇਹੜਾ ਜੀਵ (ਸਾਰੀ ਉਮਰ) ਮਾਇਆ ਦਾ ਆਹਰ ਕਰਦਾ ਹੀ ਦੁੱਖੀ ਰਹਿੰਦਾ ਹੈ, ਤੇ ਕਦੇ(ਆਪਣੇ ਮਨ ਦੀ)ਮਾਇਆ ਦੀ ਮੈਲ ਨਹੀਂ ਧੋਂਦਾ, ਉਸ ਦੇ ਵਾਸਤੇ ਸੰਸਾਰ(ਭਾਵ, ਸਾਰੀ ਹੀ ਉਮਰ) ਇਕ ਸੁਪਨਾ ਹੀ ਬਣਿਆ ਰਿਹਾ(ਭਾਵ, ਉਸ ਨੇ ਇਥੋਂ ਖੱਟਿਆ ਕੁਝ ਵੀ ਨਾਂਹ, ਜਿਵੇਂ ਮਨੁੱਖ ਸੁਪਨੇ ਵਿਚ ਦੌੜ-ਭਜ ਤਾਂ ਕਰਦਾ ਹੈ ਪਰ ਜਾਗ ਆਉਣ ਤੇ ਉਸ ਦੇ ਪੱਲੇ ਕੁੱਝ ਭੀ ਨਹੀਂ ਹੁੰਦਾ) । ਜਿਵੇਂ ਬਾਝੀਗਰ (ਤਮਾਸ਼ਾ ਵਿਖਾਂਦਾ ਹੈ, ਵੇਖਣ ਵਾਲਾ ਜੀਵ ਉਸ ਦੇ ਤਮਾਸ਼ੇ ਵਿਚ ਰੁੱਝਾ ਰਹਿੰਦਾ ਹੈ, ਤਿਵੇਂ)ਕੂੜੇ ਮੋਹ ਦੀ ਠਗੀ ਹੋਈ ਜੀਵ-ਇਸਤ੍ਰੀ ਭਟਕਣਾ ਵਿਚ ਪੈ ਕੇ ਕੁਰਾਹੇ ਪਈ ਰਹਿੰਦੀ ਹੈ, (ਕੂੜੀ ਮਾਇਆ ਦਾ) ਮਾਣ ਕਰਦੀ ਹੈ ।

(ਪਰ ਜੀਵਾਂ ਦੇ ਕੀਹ ਵੱਸ ?) ਪਰਮਾਤਮਾ ਆਪ ਹੀ (ਜੀਵਾਂ ਨੂੰ) ਸਹੀ ਰਸਤੇ ਤੇ ਪਾਣ ਵਾਲਾ ਹੈ, ਆਪ ਹੀ (ਜੀਵਾਂ ਵਿਚ ਵਿਆਪਕ ਹੋ ਕੇ) ਕਰਮ ਕਰ ਰਿਹਾ ਹੈ ।

ਹੇ ਨਾਨਕ ! ਜੇਹੜੇ ਬੰਦੇ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਨੂੰ ਪੂਰੇ ਗੁਰੂ ਨੇ (ਮਾਇਆ ਦੇ ਮੋਹ ਤੋਂ) ਬਚਾ ਲਿਆ ਹੈ, ਉਹ ਆਤਮਕ ਅਭੋ-ਲਤਾ ਵਿਚ ਟਿਕੇ ਰਹਿੰਦੇ ਹਨ, ਉਹ ਪ੍ਰਭੂ ਦੇ ਪ੍ਰੇਮ ਵਿਚ ਜੁੜੇ ਰਹਿੰਦੇ ਹਨ । ੪ । ੪ ।

ਵਡਹੰਸੁ ਮਹਲਾ ੧ ॥ ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ
 ਝੂਠੁ ਪਸਾਰੇ ਵਾ ॥ ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੇ ਵਾ ॥
 ਕੂੜਿ ਲਬਿ ਜਾਂ ਬਾਇ ਨ ਪਾਸੀ ਅਗੈ ਲਹੈ ਨ ਠਾਓ ॥ ਅੰਤਰਿ ਆਉ ਨ
 ਬੈਸਹੁ ਕਹੀਐ ਜਿਉ ਸੁੰਵੈ ਘਰਿ ਕਾਓ ॥ ਜੰਮਣੁ ਮਰਣੁ ਵਡਾ ਵੇਛੋੜਾ
 ਬਿਨਸੈ ਜਗੁ ਸਬਾਏ ॥ ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ
 ਖੜਾ ਰੁਆਏ ॥੧॥ਬਾਬਾ ਆਵਹੁ ਭਾਈਹੋ ਗਲਿ ਮਿਲਹ ਮਿਲਿ ਮਿਲਿ
 ਦੇਹ ਆਸੀਸਾ ਹੇ ॥ ਬਾਬਾ ਸਚੜਾ ਮੇਲੁ ਨ ਚੁਕਈ ਪ੍ਰੀਤਮ ਕੀਆ ਦੇਹ
 ਅਸੀਸਾ ਹੇ ॥ ਆਸੀਸਾ ਦੇਵਹੋ ਭਗਤਿ ਕਰੇਵਹੋ ਮਿਲਿਆ ਕਾ ਕਿਆ

ਮੇਲੇ ॥ ਇਕਿ ਭੂਲੇ ਨਾਵਹੁ ਬੇਹਹੁ ਥਾਵਹੁ ਗੁਰ ਸਬਦੀ ਸਚੁ ਖੇਲੇ ॥ ਜਮ
ਮਾਰਗਿ ਨਹੀ ਜਾਣਾ ਸਬਦਿ ਸਮਾਣਾ ਜੁਗਿ ਜੁਗਿ ਸਾਚੈ ਵੇਸੇ ॥ ਸਾਜਨ
ਸੈਣ ਮਿਲਹੁ ਸੰਜੋਗੀ ਗੁਰ ਮਿਲਿ ਖੇਲੇ ਫਾਸੇ ॥ ੨ ॥ ਬਾਬਾ ਨਾਂਗੜਾ
ਆਇਆ ਜਗ ਮਹਿ ਦੁਖੁ ਸੁਖੁ ਲੇਖੁ ਲਿਖਾਇਆ ॥ ਲਿਖਿਅੜਾ ਸਾਹਾ ਨਾ
ਟਲੇ ਜੇਹੜਾ ਪੁਰਬਿ ਕਮਾਇਆ ॥ ਬਹਿ ਸਾਚੈ ਲਿਖਿਆ ਅੰਮ੍ਰਿਤੁ ਬਿਖਿਆ
ਜਿਤੁ ਲਾਇਆ ਤਿਤੁ ਲਾਗਾ ॥ ਕਾਮਣਿਆਰੀ ਕਾਮਣ ਪਾਏ ਬਹੁਰੰਗੀ
ਗਲਿ ਤਾਗਾ ॥ ਹੋਛੀ ਮਤਿ ਭਇਆ ਮਨੁ ਹੋਛਾ ਗੁੜੁ ਸਾ ਮਖੀ ਖਾਇਆ ॥
ਨਾਮਰਜਾਦੁ ਆਇਆ ਕਲਿ ਭੀਤਰਿ ਨਾਂਗੇ ਬੰਧਿ ਚਲਾਇਆ ॥ ੩ ॥
ਬਾਬਾ ਰੇਵਹੁ ਜੇ ਕਿਸੈ ਰੇਵਣਾ ਜਾਨੀਅੜਾ ਬੰਧਿ ਪਠਾਇਆ ਹੈ ॥
ਲਿਖਿਅੜਾ ਲੇਖੁ ਨ ਮੇਟੀਐ ਦਰਿ ਹਾਕਾਰੜਾ ਆਇਆ ਹੈ ॥ ਹਾਕਾਰਾ
ਆਇਆ ਜਾ ਤਿਸੁ ਭਾਇਆ ਰੰਨੇ ਰੇਵਣਹਾਰੇ ॥ ਪੁਤ ਭਾਈ ਭਾਤੀਜੇ
ਰੇਵਹਿ ਪ੍ਰੀਤਮ ਅੰਤਿ ਪਿਆਰੇ ॥ ਭੈ ਰੋਵੈ ਗੁਣ ਸਾਰਿ ਸਮਾਲੇ ਕੇ ਮਰੈ ਨ
ਮੁਇਆ ਨਾਲੇ ॥ ਨਾਨਕ ਜੁਗਿ ਜੁਗਿ ਜਾਣ ਸਿ ਜਾਣਾ ਰੇਵਹਿ ਸਚੁ ਸਮਾਲੇ ॥
੪॥੫॥ [ਪੰਨਾ ੫੮੧]

ਪਦ ਅਰਥ :- ਬਾਬਾ-ਹੇ ਭਾਈ ! ਝੂਠੁ-ਨਾਸਵੰਤ । ਪਸਾਰੋ-ਪਸਾਰੁ,
ਖਿਲਾਰਾ । ਸਚਾ-ਸਦਾ ਬਿਰ ਰਹਿਣ ਵਾਲਾ । ਸਚੜੈ-ਸਦਾ ਬਿਰ ਰਹਿਣ ਵਾਲੇ
ਪਰਮਾਤਮਾ ਨੂੰ । ਸਚੁ-ਸਦਾ-ਬਿਰ ਪ੍ਰਭੂ । ਖਰਾ-ਖ਼ਾਲਸ, ਨਿਰੋਲ । ਸਚਿਆਰੋ-
ਸਚਿਆਰੁ, [ਸਚ-ਆਲਯ] ਸਦਾ-ਬਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ । ਕੂੜਿ-ਮਾਇਆ
ਦੇ ਮੋਹ ਵਿਚ । ਲਬਿ-ਲੱਬ ਵਿਚ । ਥਾਇ ਨ ਪਾਸੀ-ਪਰਵਾਨ ਨਹੀਂ ਹੁੰਦਾ । ਥਾਇ-
ਥਾਂ ਵਿਚ । ਠਾਓ-ਥਾਂ । ਕਾਓ-ਕਾਂ । ਵਡਾ ਵੇਛੋੜਾ-ਪਰਮਾਤਮਾ ਨਾਲੋਂ ਲੰਮਾ
ਵਿਛੋੜਾ । ਬਿਨਸੈ-ਆਤਮਕ ਮੋਤੇ ਮਰਦਾ ਹੈ । ਸਬਾਏ-ਸਾਰੇ ਜੀਵ । ਰੂਆਏ-
ਰੂਆਉਂਦਾ ਹੈ । ੧।

ਭਾਈਹੋ-ਹੇ ਭਾਈਹੋ ! ਗਲਿ ਮਿਲਹ-ਆਓ ਇਕ ਦੂਜੇ ਦੇ ਗਲ ਨਾਲ ਮਿਲੀਏ,
ਆਓ ਪਿਆਰ ਨਾਲ ਰਲ ਬੈਠੀਏ । ਦੇਹ-ਆਓ ਅਸੀਂ ਦੇਵੀਏ । ਸਚੜਾ-ਸਦਾ ਟਿਕੇ
ਰਹਿਣ ਵਾਲਾ । ਦੇਵਹੋ-ਹੇ ਭਾਈ ! ਦੇਵਹੁ । ਕਰੇਵਹੋ-ਕਰੋ । ਇਕਿ-ਅਨੇਕਾਂ ਜੀਵ
[ਲਫੜ 'ਇਕ' ਤੋਂ ਬਹੁ ਵਚਨ] । ਨਾਵਹੁ-ਨਾਮ ਤੋਂ । ਖੇਲੋ-ਖੇਲ, ਖੇਡ, ਜੀਵਨ-
ਖੇਡ । ਮਾਰਗਿ-ਰਸਤੇ ਤੇ । ਸਬਦਿ-ਗੁਰੂ ਦੇ ਸ਼ਬਦ ਵਿਚ । ਸਾਚੈ ਵੇਸੇ-ਉਸ ਪ੍ਰਭੂ

ਵਿਚ ਜਿਸ ਦਾ ਸਰੂਪ ਸਦਾ-ਬਿਰ ਰਹਿਣ ਵਾਲਾ ਹੈ। ਸਾਜਨ ਸੈਣ—ਹੇ ਸੱਜਣ ਮਿੱਤਰੋ !
ਸੰਜੋਗੀ—ਸਤਸੰਗ ਵਿਚ ।੨।

ਲੇਖੁ—ਕੀਤੇ ਕਰਮਾਂ ਅਨੁਸਾਰ ਪ੍ਰਭੂ ਵਲੋਂ ਉਹ ਹੁਕਮ ਜੋ ਅਗਾਂਹ ਜਗਤ ਵਿਚ
ਭੋਗਣਾ ਹੈ। ਸਾਹਾ—ਉਹ ਸਮਾ ਜੋ ਜੀਵ ਦੀ ਮੌਤ ਵਾਸਤੇ ਨਿਯਤ ਹੋ ਚੁਕਾ ਹੈ। [ਨੋਟ !
ਹਿੰਦੂ ਕੌਮ ਵਿਚ ਲੜਕੀ ਲੜਕੇ ਦੇ ਵਿਆਹ ਦਾ ਸਮਾ ਪੰਡਿਤ ਸ਼ਾਸਤ੍ਰਾਂ ਤੋਂ ਵਿਚਾਰ ਕੇ
ਮੁਕਰਰ ਕਰਦਾ ਹੈ। ਉਹ ਮੁਕਰਰ ਕੀਤਾ 'ਸਾਹਾ' ਅਗਾਂਹ ਪਿਛਾਂਹ ਨਹੀਂ ਕੀਤਾ ਜਾ
ਸਕਦਾ। ਜਿਵੇਂ ਵਿਆਹ ਦੀ ਰਾਹੀਂ ਲੜਕੀ ਨੂੰ ਮਾਪਿਆਂ ਦੇ ਘਰ ਤੋਂ ਸੋਧੇ ਹੋਏ 'ਸਾਹਿ'
ਅਨੁਸਾਰ ਸਹੁਰੇ ਘਰ ਤੌਰ ਦੇਈਦਾ ਹੈ, ਤਿਵੇਂ ਜੀਵ-ਇਸਤ੍ਰੀ ਜਗਤ-ਰੂਪ ਮਾਪੇ-ਘਰ ਤੋਂ
ਤੁਰ ਪੈਂਦੀ ਹੈ। ਪੁਰਬਿ—ਪੂਰਬਲੇ ਸਮੇਂ ਵਿਚ। ਬਹਿ—ਬੈਠ ਕੇ, ਵਿਚਾਰ ਕੇ। ਸਾਚੈ—
ਸਦਾ-ਬਿਰ ਪ੍ਰਭੂ ਨੇ। ਅੰਮ੍ਰਿਤੁ—ਨਾਮ-ਅੰਮ੍ਰਿਤ। ਬਿਖਿਆ—ਮਾਇਆ-ਜ਼ਹਿਰ। ਜਿਤੁ—
ਜਿਸ ਪਾਸੇ ਵਲ। ਕਾਮਣਿਆਰੀ—ਜਾਦੂ ਟੂਣੇ ਕਰਨ ਵਾਲੀ (ਮਾਇਆ)। ਕਾਮਣ-
ਟੂਣੇ, ਜਾਦੂ। ਗਲਿ—ਗਲ ਵਿਚ। ਹੋਛੀ—ਬੋੜ੍ਹ-ਵਿਤੀ। ਸਾ—ਜਿਵੇਂ। ਨਾਮਰਜਾਦੁ—
[ਨਾ-ਮਰਜਾਦੁ] ਮਰਜਾਦਾ-ਰਹਿਤ, ਨੰਗਾ। ਕਲਿ—ਜਗਤ। ਬੰਧਿ—ਬੰਨ੍ਹ ਕੇ ।੩।

ਰੋਵਹੁ—ਰੋ ਪਿੱਟ ਲਵੋ। ਜਾਨੀਅੜਾ—ਪਿਆਰਾ ਸੰਬੰਧੀ। ਪਠਾਇਆ ਹੈ—ਇੱਥੋਂ
ਤੌਰ ਦਿੱਤਾ ਗਿਆ ਹੈ। ਦਰਿ—(ਪ੍ਰਭੂ ਦੇ) ਦਰ ਤੋਂ। ਹਾਕਾਰੜਾ—ਸੱਦਾ। ਜਾ—ਜਦੋਂ।
ਤਿਸੁ—ਉਸ ਪ੍ਰਭੂ ਨੂੰ। ਰੋਵਣਹਾਰੇ—ਰੋਣ ਵਾਲੇ। ਭੈ—(ਆਪਣੀ ਕਿਸੇ ਮੁਸੀਬਤ ਦੇ) ਡਰ
ਦੇ ਕਾਰਨ। ਸਾਰਿ—ਚੇਤੇ ਕਰ ਕੇ। ਕੋ—ਕੋਈ ਜੀਵ। ਜੁਗਿ ਜੁਗਿ—ਹਰੇਕ ਜੁੱਗ ਵਿਚ,
ਸਦਾ ਹੀ। ਸਿ—ਸੇ, ਉਹ ਬੰਦੇ। ਜਾਣ ਜਾਣਾ—ਸਿਆਣਿਆਂ ਤੋਂ ਸਿਆਣੇ। ਰੋਵਹਿ-
ਵੈਰਾਗ ਵਿਚ ਆਉਂਦੇ ਹਨ, ਪ੍ਰਭੂ ਨਾਲੋਂ ਵਿਛੋੜਾ ਅਨੁਭਵ ਕਰਦੇ ਹਨ। ਸਚੁ—ਸਦਾ-
ਬਿਰੇ ਪ੍ਰਭੂ। ਸਮਾਲੇ—ਸਮਾਲਿ, ਚੇਤੇ ਕਰ ਕੇ ।੪।

ਅਰਥ :—ਹੇ ਭਾਈ ! (ਜਗਤ ਵਿਚ ਜੇਹੜਾ ਭੀ ਜੀਵ ਜਨਮ ਲੈ ਕੇ) ਆਇਆ
ਹੈ ਉਸ ਨੇ (ਆਖਰ ਇਥੋਂ) ਕੂਚ ਕਰ ਜਾਣਾ ਹੈ (ਕਿਸੇ ਨੇ ਇਥੇ ਸਦਾ ਨਹੀਂ ਬੈਠ
ਰਹਿਣਾ) ਇਹ ਜਗਤ ਹੈ ਹੀ ਨਾਸਵੰਤ ਖਿਲਾਰਾ। ਜੇ ਸਦਾ ਬਿਰ ਰਹਿਣ ਵਾਲੇ
ਪਰਮਾਤਮਾ ਦਾ ਸਿਮਰਨ ਕਰੀਏ ਤਾਂ ਸਦਾ ਬਿਰ ਰਹਿਣ ਵਾਲਾ ਟਿਕਾਣਾ ਮਿਲ ਜਾਂਦਾ
ਹੈ। ਜੇਹੜਾ ਮਨੁੱਖ ਸਦਾ-ਬਿਰ ਪ੍ਰਭੂ ਨੂੰ ਸਿਮਰਦਾ ਹੈ ਉਹ ਪਵਿਤ੍ਰ ਜੀਵਨ ਵਾਲਾ ਹੋ
ਜਾਂਦਾ ਹੈ, ਉਹ ਸਦਾ-ਬਿਰ ਪ੍ਰਭੂ ਦੇ ਪ੍ਰਕਾਸ਼ ਲਈ ਯੋਗ ਬਣ ਜਾਂਦਾ ਹੈ।

ਜੇਹੜਾ ਮਨੁੱਖ ਮਾਇਆ ਦੇ ਮੋਹ ਵਿਚ ਜਾਂ ਮਾਇਆ ਦੇ ਲਾਲਚ ਵਿਚ ਫਸਿਆ
ਰਹਿੰਦਾ ਹੈ ਉਹ ਪਰਮਾਤਮਾ ਦੀ ਦਰਗਾਹ ਵਿਚ ਕਬੂਲ ਨਹੀਂ ਹੁੰਦਾ, ਉਸ ਨੂੰ ਪ੍ਰਭੂ ਦੀ
ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਜਿਵੇਂ ਸੁੰਢੇ ਘਰ ਵਿਚ ਗਏ ਕਾਂ ਨੂੰ (ਕਿਸੇ ਨੇ ਰੋਟੀ

ਦੀ ਗਿਰਾਹੀ ਆਇਕ ਨਹੀਂ ਪਾਣੀ) (ਤਿਵੇਂ ਮਾਇਆ ਦੇ ਮੋਹ ਵਿਚ ਫਸੇ ਜੀਵ ਨੂੰ ਪ੍ਰਭੂ ਦੀ ਹਜ਼ੂਰੀ ਵਿਚ) ਕਿਸੇ ਨੇ ਇਹ ਨਹੀਂ ਆਖਣਾ—ਆਓ ਜੀ, ਅੰਦਰ ਲੰਘ ਆਵੋ ਤੇ ਬੈਠ ਜਾਵੋ। ਉਸ ਮਨੁੱਖ ਨੂੰ ਜਨਮ ਮਰਨ ਦਾ ਗੋੜ ਭੁਗਤਣਾ ਪੈ ਜਾਂਦਾ ਹੈ, ਉਸ ਨੂੰ (ਇਸ ਗੋੜ ਦੇ ਕਾਰਨ ਪ੍ਰਭੂ-ਚਰਨਾਂ ਨਾਲੋਂ) ਲੰਮਾ ਵਿਛੋੜਾ ਹੋ ਜਾਂਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ) ਜਗਤ ਆਤਮਕ ਮੌਤ ਸਹੇੜ ਰਿਹਾ ਹੈ (ਜੇਹੜੇ ਭੀ ਮੋਹ ਵਿਚ ਫਸਦੇ ਹਨ ਉਹ) ਸਾਰੇ (ਆਤਮਕ ਮੌਤ ਮਰਦੇ ਹਨ)। ਲਾਲਚ ਦੇ ਕਾਰਨ ਮਾਇਆ ਦੇ ਹੀ ਆਹਰ ਵਿਚ ਪਿਆ ਹੋਇਆ ਜਗਤ ਸਹੀ ਜੀਵਨ-ਰਾਹ ਤੋਂ ਖੁੰਝਿਆ ਰਹਿੰਦਾ ਹੈ। ਇਸ ਦੇ ਸਿਰ ਉਤੇ ਖਲੋਤਾ ਕਾਲ ਇਸ ਨੂੰ ਦੁੱਖੀ ਕਰਦਾ ਰਹਿੰਦਾ ਹੈ।੧।

ਹੇ ਭਾਈ ! ਹੇ ਭਰਾਵੋ ! ਆਓ, ਅਸੀਂ ਪਿਆਰ ਨਾਲ ਰਲ ਕੇ ਬੈਠੀਏ, ਤੇ ਮਿਲ ਕੇ (ਆਪਣੇ ਵਿਛੁੜੇ ਸਾਥੀ ਨੂੰ) ਅਸੀਸਾਂ ਦੇਵੀਏ (ਉਸ ਦੇ ਵਾਸਤੇ ਪ੍ਰਭੂ-ਦਰ ਤੇ ਅਰਦਾਸਾਂ ਕਰੀਏ) ਪ੍ਰੀਤਮ-ਪ੍ਰਭੂ ਨਾਲ ਮਿਲਣ ਦੀਆਂ ਅਸੀਸਾਂ ਦੇਈਏ (ਅਰਦਾਸਾਂ ਕਰੀਏ। ਸਦਾ-ਬਿਰ ਮੇਲ ਸਿਰਫ ਪਰਮਾਤਮਾ ਨਾਲ ਹੀ ਹੁੰਦਾ ਹੈ ਤੇ ਅਰਦਾਸ ਦੀ ਬਰਕਤਿ ਨਾਲ ਉਹ) ਸਦਾ ਬਿਰ ਰਹਿਣ ਵਾਲਾ ਮਿਲਾਪ ਕਦੇ ਮੁੱਕਦਾ ਨਹੀਂ।

(ਹੇ ਸਤਸੰਗੀ ਭਰਾਵੋ ! ਰਲ ਕੇ ਵਿਛੁੜੇ ਸਾਥੀ ਲਈ) ਅਰਦਾਸਾਂ ਕਰੋ (ਅਤੇ ਆਪ ਭੀ) ਪਰਮਾਤਮਾ ਦੀ ਭਗਤੀ ਕਰੋ (ਭਗਤੀ ਦੀ ਬਰਕਤਿ ਨਾਲ ਪਰਮਾਤਮਾ ਦੇ ਚਰਨਾਂ ਵਿਚ ਮਿਲਾਪ ਹੋ ਜਾਂਦਾ ਹੈ) ਜੇਹੜੇ ਇਕ ਵਾਰੀ ਪ੍ਰਭੂ-ਚਰਨਾਂ ਨਾਲ ਮਿਲ ਜਾਂਦੇ ਹਨ ਉਹਨਾਂ ਦਾ ਫਿਰ ਕਦੇ ਵਿਛੋੜਾ ਨਹੀਂ ਹੁੰਦਾ।

ਪਰ ਕਈ ਐਸੇ ਹਨ ਜੋ ਪਰਮਾਤਮਾ ਦੇ ਨਾਮ ਤੋਂ ਖੁੰਝੇ ਫਿਰਦੇ ਹਨ ਜੋ ਸਦਾ ਕਾਇਮ ਰਹਿਣ ਵਾਲੇ ਟਿਕਾਣੇ ਤੋਂ ਉਖੜੇ ਫਿਰਦੇ ਹਨ। ਸਦਾ-ਬਿਰ ਪ੍ਰਭੂ ਦਾ ਨਾਮ ਸਿਮਰਨਾ ਸਹੀ ਜੀਵਨ-ਖੇਡ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਖੇਡੀ ਜਾ ਸਕਦੀ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ ਉਹ ਜਮ ਦੇ ਰਸਤੇ ਤੇ ਨਹੀਂ ਜਾਂਦੇ, ਉਹ ਸਦਾ ਲਈ ਹੀ ਉਸ ਪਰਮਾਤਮਾ ਵਿਚ ਜੁੜੇ ਰਹਿੰਦੇ ਹਨ ਜਿਸ ਦਾ ਸਰੂਪ (ਵੇਸ) ਸਦਾ ਲਈ ਅਟੱਲ ਹੈ।

ਹੇ ਸੱਜਣ ਮਿੱਤ੍ਰ ਸਤ ਸੰਗੀਓ ! ਸਤਸੰਗ ਵਿਚ ਰਲ ਬੈਠੋ। ਜੇਹੜੇ ਬੰਦੇ ਸਤਸੰਗ ਵਿਚ ਆਏ ਹਨ ਉਹਨਾਂ ਨੇ ਗੁਰੂ ਨੂੰ ਮਿਲ ਕੇ ਮਾਇਆ ਦੇ ਮੋਹ ਦੇ ਫਾਹੇ ਵੱਢ ਲਏ ਹਨ।੨।

ਹੇ ਭਾਈ ! (ਜੀਵ ਆਪਣੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਨਵੇਂ ਜੀਵਨ ਵਿਚ ਭੋਗਣ ਵਾਸਤੇ) ਦੁੱਖ ਅਤੇ ਸੁਖ-ਰੂਪ ਲੇਖ (ਪਰਮਾਤਮਾ ਦੀ ਦਰਗਾਹ ਵਿਚੋਂ ਆਪਣੇ 'ਬ' ਤੇ) ਲਿਖਾ ਕੇ ਜਗਤ ਵਿਚ ਨੰਗਾ ਹੀ ਆਉਂਦਾ ਹੈ (ਜਨਮ ਸਮੇਂ ਹੀ ਉਹ ਸਮਾ ਭੀ

ਨਿਯਤ ਕੀਤਾ ਜਾਂਦਾ ਹੈ ਜਦੋਂ ਜੀਵ ਨੇ ਜਗਤ ਤੋਂ ਵਾਪਸ ਤੁਰ ਪੈਣਾ ਹੁੰਦਾ ਹੈ) ਉਹ ਮੁਕਰਰ ਕੀਤਾ ਹੋਇਆ ਸਮਾ ਅਗਾਂਹ ਪਿਛਾਂਹ ਨਹੀਂ ਹੋ ਸਕਦਾ, (ਨਾਂਹ ਹੀ ਉਹ ਦੁਖ ਸੁਖ ਵਾਪਰਨੋਂ ਹਟ ਸਕਦਾ ਹੈ) ਜੋ ਪੂਰਬਲੇ ਜਨਮ ਵਿਚ ਕਰਮ ਕਰ ਕੇ (ਕਮਾਈ ਵਜੋਂ) ਖੱਟਿਆ ਹੈ। (ਜੀਵ ਦੇ ਕੀਤੇ ਕਰਮਾਂ ਅਨੁਸਾਰ) ਸਦਾ ਬਿਰ ਰਹਿਣ ਵਾਲੇ ਪਰਮਾਤਮਾ ਨੇ ਸੋਚ-ਵਿਚਾਰ ਕੇ ਲਿਖ ਦਿੱਤਾ ਹੁੰਦਾ ਹੈ ਕਿ ਜੀਵ ਨੇ ਨਵੇਂ ਜੀਵਨ-ਸਫ਼ਰ ਵਿਚ ਨਾਮ-ਅੰਮ੍ਰਿਤ ਵਿਹਾੜਣਾ ਹੈ ਜਾਂ ਮਾਇਆ-ਜ਼ਹਿਰ ਖੱਟਣਾ ਹੈ। (ਪਿਛਲੇ ਕੀਤੇ ਅਨੁਸਾਰ ਹੀ ਪ੍ਰਭੂ ਦੀ ਰਜ਼ਾ ਵਿਚ) ਜਿਧਰ ਜੀਵ ਨੂੰ ਲਾਇਆ ਜਾਂਦਾ ਹੈ ਉਧਰ ਇਹ ਲੱਗ ਪੈਂਦਾ ਹੈ। (ਉਸੇ ਲਿਖੇ ਅਨੁਸਾਰ ਹੀ) ਜਾਦੂ ਟੂਣੇ ਕਰਨ ਵਾਲੀ ਮਾਇਆ ਜੀਵ ਉਤੇ ਜਾਦੂ ਪਾ ਦੇਂਦੀ ਹੈ, ਇਸ ਦੇ ਗਲ ਵਿਚ ਕਈ ਰੰਗਾਂ ਵਾਲਾ ਧਾਗਾ ਪਾ ਦੇਂਦੀ ਹੈ (ਭਾਵ, ਕਈ ਤਰੀਕਿਆਂ ਨਾਲ ਮਾਇਆ ਇਸ ਨੂੰ ਮੋਹ ਲੈਂਦੀ ਹੈ)। (ਇਸ ਮੋਹਣੀ ਮਾਇਆ ਦੇ ਪ੍ਰਭਾਵ ਹੇਠ ਹੀ) ਜੀਵ ਦੀ ਮਤਿ ਬੋੜ੍ਹ-ਵਿਤੀ ਹੋ ਜਾਂਦੀ ਹੈ, ਜੀਵ ਦਾ ਮਨ ਬੋੜ੍ਹ-ਵਿਤਾ ਹੋ ਜਾਂਦਾ ਹੈ (ਭਾਵ, ਇਸ ਵਿਚ ਵਿਤਕਰਾ ਤੇ ਮੋਰ-ਤੇਰ ਆ ਜਾਂਦੇ ਹਨ, ਆਪਣੇ ਨਿੱਕੇ ਜਿਹੇ ਸੁਆਰਥ ਤੋਂ ਬਾਹਰ ਵੇਖ ਸੋਚ ਨਹੀਂ ਸਕਦਾ), ਜਿਵੇਂ ਮੱਖੀ ਗੁੜ ਖਾਂਦੀ ਹੈ (ਤੇ ਗੁੜ ਨਾਲ ਚੰਬੜ ਕੇ ਹੀ ਮਰ ਜਾਂਦੀ ਹੈ, ਤਿਵੇਂ ਜੀਵ ਮਾਇਆ ਨਾਲ ਚੰਬੜ ਕੇ ਆਤਮਕ ਮੌਤੇ ਮਰ ਜਾਂਦਾ ਹੈ)। ਜੀਵ ਜਗਤ ਵਿਚ ਨੰਗਾ ਹੀ ਆਉਂਦਾ ਹੈ ਤੇ ਨੰਗਾ ਹੀ ਬੰਨ੍ਹ ਕੇ ਅੱਗੇ ਲਾ ਲਿਆ ਜਾਂਦਾ ਹੈ।੩।

ਹੇ ਭਾਈ ! (ਜਿਸ ਜੀਵ ਦੇ ਇਥੋਂ ਚਲਾਣੇ ਦਾ ਸੱਦਾ ਆ ਜਾਂਦਾ ਹੈ, ਰੋ ਰੋ ਕੇ ਉਸ ਸੱਦੇ ਨੂੰ ਟਾਲ ਨਹੀਂ ਸਕੀਦਾ, ਇਹ ਅਟੱਲ ਨਿਯਮ ਹੈ, ਪਰ ਫਿਰ ਭੀ) ਜੇ ਕਿਸੇ ਨੇ (ਇਸ ਸੱਦੇ ਨੂੰ ਟਾਲਣ ਲਈ) ਰੋਣਾ ਹੀ ਹੈ ਤਾਂ ਰੋ ਕੇ ਵੇਖ ਲਵੋ। ਪਿਆਰਾ ਸੰਬੰਧੀ ਬੰਨ੍ਹ ਕੇ ਅੱਗੇ ਤੋਰ ਲਿਆ ਜਾਂਦਾ ਹੈ। (ਉਸ ਦੇ ਇਥੋਂ ਕੂਚ ਵਾਸਤੇ ਪਰਮਾਤਮਾ ਦੀ ਦਰਗਾਹ ਦਾ) ਲਿਖਿਆ ਹੁਕਮ ਮਿਟਾ ਨਹੀਂ ਸਕੀਦਾ, ਪ੍ਰਭੂ ਦੇ ਦਰ ਤੋਂ ਸੱਦਾ ਆ ਜਾਂਦਾ ਹੈ (ਉਹ ਸੱਦਾ ਅਮਿੱਟ ਹੈ)।

ਜਦੋਂ ਪਰਮਾਤਮਾ ਨੂੰ (ਆਪਣੀ ਰਜ਼ਾ ਵਿਚ) ਚੰਗਾ ਲੱਗਦਾ ਹੈ, ਤਾਂ (ਜੀਵ ਵਾਸਤੇ ਕੂਚ ਦਾ) ਸੱਦਾ ਆ ਜਾਂਦਾ ਹੈ, ਰੋਣ ਵਾਲੇ ਸੰਬੰਧੀ ਰੋਂਦੇ ਹਨ। ਪੁੱਤਰ, ਭਰਾ, ਭਤੀਜੇ, ਬੜੇ ਪਿਆਰੇ ਸੰਬੰਧੀ (ਸਭੇ ਹੀ) ਰੋਂਦੇ ਹਨ।

ਜੀਵ (ਕੂਚ ਕਰ ਜਾਣ ਵਾਲੇ ਆਪਣੇ ਸੰਬੰਧੀ ਦੇ ਪਿੱਛੇ ਦੁਨੀਆ ਵਿਚ ਵਾਪਰਨ ਵਾਲੇ ਦੁਖਾਂ ਦੇ) ਸਹਿਮ ਵਿਚ ਰੋਂਦਾ ਹੈ, ਤੇ ਉਸ ਦੇ ਗੁਣਾਂ (ਸੁਖਾਂ) ਨੂੰ ਮੁੜ ਮੁੜ ਚੇਤੇ ਕਰਦਾ ਹੈ, ਪਰ ਕਦੇ ਭੀ ਕੋਈ ਜੀਵ ਮੁਏ ਪ੍ਰਾਣੀਆਂ ਦੇ ਨਾਲ ਮਰਦਾ ਨਹੀਂ ਹੈ (ਜੀਉਣਾ ਹਰੇਕ ਨੂੰ ਪਿਆਰਾ ਲੱਗਦਾ ਹੈ, ਆਈ ਤੋਂ ਬਿਨਾ ਕੋਈ ਮਰ ਭੀ ਨਹੀਂ ਸਕਦਾ)।

ਹੇ ਨਾਨਕ ! (ਇਹ ਮਰਨ ਤੇ ਜੰਮਣ ਦਾ ਸਿਲਸਿਲਾ ਤਾਂ ਜਾਰੀ ਹੀ ਰਹਿਣਾ ਹੈ) ਉਹ ਬੰਦੇ ਸਦਾ ਹੀ ਮਹਾ ਸਿਆਣੇ ਹਨ ਜੋ ਸਦਾ-ਬਿਰ-ਪ੍ਰਭੂ ਦੇ ਗੁਣ ਹਿਰਦੇ ਵਿਚ ਵਸਾ ਕੇ ਮਾਇਆ ਦੇ ਮੋਹ ਵਲੋਂ ਉਪਰਾਮ ਹੁੰਦੇ ਹਨ । ੪ । ੫ ।

ਵਡਹੰਸੁ ਮਹਲਾ ੩ ਮਹਲਾ ਤੀਜਾ

੧ ਓ ਸਤਿਗੁਰਪ੍ਰਸਾਦਿ ॥ ਪ੍ਰਭੂ ਸਚੜਾ ਹਰਿ ਸਾਲਾਹੀਐ ਕਾਰਜੁ ਸਭੁ ਕਿਛੁ ਕਰਣੈ ਜੋਗੁ ॥ ਸਾਧਨ ਰੀਡ ਨ ਕਬਹੂ ਬੈਸਈ ਨਾ ਕਦੇ ਹੋਵੈ ਸੋਗੁ ॥ ਨਾ ਕਦੇ ਹੋਵੈ ਸੋਗੁ ਅਨਦਿਨੁ ਰਸ ਭੋਗ ਸਾਧਨ ਮਹਲਿ ਸਮਾਣੀ ॥ ਜਿਨਿ ਪ੍ਰਿਉ ਜਾਤਾ ਕਰਮ ਬਿਧਾਤਾ ਬੋਲੇ ਅੰਮ੍ਰਿਤ ਬਾਣੀ ॥ ਗੁਣਵੰਤੀਆ ਗੁਣ ਸਾਰਹਿ ਅਪਣੇ ਕੰਤ ਸਮਾਲਹਿ ਨਾ ਕਦੇ ਲਗੈ ਵਿਜੋਗੋ ॥ ਸਚੜਾ ਪਿਰੁ ਸਾਲਾਹੀਐ ਸਭੁ ਕਿਛੁ ਕਰਣੈ ਜੋਗੋ ॥ ੧ ॥ [ਪੰਨਾ ੫੮੨]

ਨੋਟ :- ਸਿਰਲੇਖ ਦੇ ਅੰਕ ੩ ਨੂੰ 'ਤੀਜਾ' ਪੜ੍ਹਨਾ ਹੈ । ਇਹ ਇਸ਼ਾਰੇ-ਮਾਤ੍ਰ ਹਿਦਾਇਤ ਹੈ । ਹਰ ਥਾਂ ਮਹਲਾ ਦੇ ਅੰਕ ੧, ੨, ੩, ਆਦਿਕ ਨੂੰ ਪਹਿਲਾ, ਦੂਜਾ, ਤੀਜਾ ਪੜ੍ਹਨਾ ਹੈ ।

ਨੋਟ :- ਇਸ ਬਾਣੀ ਦਾ ਕੋਈ ਨਾਮ ਨਹੀਂ ਦਿੱਤਾ ਗਿਆ । ਪਰ ਇਸ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਦੀ ਬਾਣੀ "ਅਲਾਹਣੀਆਂ" ਨਾਮ ਦੀ ਹੈ । ਮਹਲਾ ੩ ਦੀ ਇਹ ਬਾਣੀ ਭੀ ਉਸੇ ਤਰ੍ਹਾਂ "ਅਲਾਹਣੀਆਂ" ਹੀ ਹੈ ।

ਪਦ ਅਰਥ :- ਸਚੜਾ—ਸਦਾ ਕਾਇਮ ਰਹਿਣ ਵਾਲਾ । ਸਾਲਾਹੀਐ—ਸਿਫਤਿ ਸਾਲਾਹ ਕਰਨੀ ਚਾਹੀਦੀ ਹੈ। ਕਰਣੈ ਜੋਗ—ਕਰਨ ਦੀ ਸਮਰਥਾ ਰੱਖਣ ਵਾਲਾ । ਸਾਧਨ—ਜੀਵ-ਇਸਤ੍ਰੀ । ਨ ਬੈਸਈ—ਨ ਬੈਸੈ, ਨਹੀਂ ਬੈਠਦੀ । ਸੋਗੁ—ਗਮ । ਅਨਦਿਨੁ—ਹਰ ਰੋਜ਼, ਹਰ ਵੇਲੇ । ਮਹਲਿ—ਪਰਮਾਤਮਾ ਦੀ ਹਜ਼ੂਰੀ ਵਿਚ । ਜਿਨਿ—ਜਿਸ(ਜੀਵ-ਇਸਤ੍ਰੀ) ਨੇ । ਪ੍ਰਿਉ ਜਾਤਾ—ਪ੍ਰੀਤਮ-ਪ੍ਰਭੂ ਨਾਲ ਭੁੰਘੀ ਸਾਂਝ ਪਾ ਲਈ । ਕਰਮ ਬਿਧਾਤਾ—ਜੀਵਾਂ ਦੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲੀ । ਸਾਰਹਿ—ਸੰਭਾਲਦੀਆਂ ਹਨ । ਸਮਾਲਹਿ—ਹਿਰਦੇ ਵਿਚ ਵਸਾਂਦੀਆਂ ਹਨ । ਵਿਜੋਗੋ—ਵਿਛੋੜਾ । ੧ ।

ਅਰਥ :- ਹੇ ਭਾਈ ! ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ, ਉਹ ਸਭ ਕੁਝ ਹਰੇਕ ਕੰਮ ਕਰਨ ਦੀ ਸਮਰਥਾ ਰੱਖਣ ਵਾਲਾ ਹੈ ।

ਹੇ ਭਾਈ! ਜਿਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰੀਤਮ-ਪ੍ਰਭੂ ਨਾਲ ਭੁੰਘੀ ਸਾਂਝ ਪਾ

ਲਈ, ਜੇਹੜੀ ਜੀਵ-ਇਸਤ੍ਰੀ ਉਸ ਪ੍ਰਭੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਉਚਾਰਦੀ ਹੈ, ਉਹ ਜੀਵ-ਇਸਤ੍ਰੀ ਕਦੇ ਨਿ-ਖਸਮੀ ਨਹੀਂ ਹੁੰਦੀ, ਨਾਹ ਹੀ ਕਦੇ ਉਸ ਨੂੰ ਕੋਈ ਚਿੰਤਾ ਵਿਆਪਦੀ ਹੈ, ਉਸ ਨੂੰ ਕਦੇ ਕੋਈ ਗ਼ਮ ਨਹੀਂ ਵਿਆਪਦਾ, ਉਹ ਹਰ ਵੇਲੇ ਪਰਮਾਤਮਾ ਦਾ ਨਾਮ-ਰਸ ਮਾਣਦੀ ਹੈ, ਤੇ ਸਦਾ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ।

ਹੇ ਭਾਈ ! ਗੁਣਾਂ ਵਾਲੀਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਗੁਣ ਦੇ ਤੇ ਕਰਵੀਆਂ ਰਹਿੰਦੀਆਂ ਹਨ, ਪ੍ਰਭੂ-ਖਸਮ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀਆਂ ਹਨ, ਉਹਨਾਂ ਨੂੰ ਪਰਮਾਤਮਾ ਨਾਲੋਂ ਕਦੇ ਵਿਛੋੜਾ ਨਹੀਂ ਹੁੰਦਾ। ਹੇ ਭਾਈ ! ਉਸ ਸਦਾ ਬਿਰ ਰਹਿਣ ਵਾਲੇ ਪ੍ਰਭੂ-ਪਤੀ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ, ਉਹ ਪ੍ਰਭੂ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈ। ੧।

ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ॥ ਸਾਧਨ ਪ੍ਰਿਅ ਕੈ ਰੰਗਿ ਰਤੀ ਵਿਚਹੁ ਆਪੁ ਗਵਾਏ॥ ਵਿਚਹੁ ਆਪੁ ਗਵਾਏ ਫਿਰਿ ਕਾਲੁ ਨ ਖਾਏ ਗਰਮੁਖਿ ਏਕੋ ਜਾਤਾ॥ ਕਾਮਣਿ ਇਛੁ ਪੁੰਨੀ ਅੰਤਰਿ ਭਿੰਨੀ ਮਿਲਿਆ ਜਗਜੀਵਨੁ ਦਾਤਾ॥ ਸਬਦ ਰੰਗਿ ਰਾਤੀ ਜੋਬਨਿ ਮਾਤੀ ਪਿਰ ਕੈ ਅੰਕਿ ਸਮਾਏ॥ ਸਚੜਾ ਸਾਹਿਬੁ ਸਬਦਿ ਪਛਾਣੀਐ ਆਪੇ ਲਏ ਮਿਲਾਏ॥ ੨॥ [ਪੰਨਾ ੫੮੨]

ਪਦ ਅਰਥ :- ਸਬਦਿ--(ਗੁਰੂ ਦੇ) ਸਬਦ ਵਿਚ (ਜੁੜਿਆਂ) ਆਪੇ--ਆਪ ਹੀ। ਸਾਧਨ--ਜੀਵ-ਇਸਤ੍ਰੀ। ਪ੍ਰਿਅ ਕੈ ਰੰਗਿ--ਪਿਆਰੇ ਦੇ ਪ੍ਰੇਮ-ਰੰਗ ਵਿਚ। ਰਤੀ--ਰੰਗੀ। ਆਪੁ--ਆਪਾ-ਭਾਵ। ਕਾਲੁ--ਮੌਤ, ਮੌਤ ਦਾ ਡਰ, ਆਤਮਕ ਮੌਤ। ਗੁਰਮੁਖਿ--ਗੁਰੂ ਦੀ ਰਾਹੀਂ। ਏਕੋ--ਇਕ ਪਰਮਾਤਮਾ ਨੂੰ ਹੀ। ਕਾਮਣਿ ਇਛੁ--ਜੀਵ-ਇਸਤ੍ਰੀ ਦੀ ਇੱਛਾ। ਪੁੰਨੀ--ਪੂਰੀ ਹੋ ਜਾਂਦੀ ਹੈ। ਭਿੰਨੀ--ਭਿੰਨ ਜਾਂਦੀ ਹੈ। ਜੋਬਨਿ--(ਨਾਮ ਦੇ) ਜੋਬਨ ਵਿਚ। ਮਾਤੀ--ਮਸਤ। ਅੰਕਿ--ਅੰਕ ਵਿਚ, ਗੌਦ ਵਿਚ। ੨।

ਅਰਥ :- ਹੇ ਭਾਈ ! ਗੁਰੂ ਦੇ ਸਬਦ ਵਿਚ ਜੁੜ ਕੇ ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ ਨਾਲ ਸਾਂਝ ਪੈ ਸਕਦੀ ਹੈ, ਪ੍ਰਭੂ ਆਪ ਹੀ (ਜੀਵ ਨੂੰ) ਆਪਣੇ ਨਾਲ ਮਿਲਾ ਲੈਂਦਾ ਹੈ। ਹੇ ਭਾਈ ! ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲੈਂਦੀ ਹੈ ਉਹ ਪ੍ਰਭੂ-ਪਤੀ ਦੇ ਪ੍ਰੇਮ-ਰੰਗ ਵਿਚ ਰੰਗੀ ਜਾਂਦੀ ਹੈ। ਜੇਹੜੀ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਗਵਾਂਦੀ ਹੈ, ਉਸ ਨੂੰ ਮੁੜ ਕਦੇ ਆਤਮਕ ਮੌਤ ਨਹੀਂ ਵਾਪਰਦੀ, ਗੁਰੂ ਦੀ ਸਰਨ ਪੈ ਕੇ ਉਹ-ਜੀਵ ਇਸਤ੍ਰੀ ਇਕ ਪਰਮਾਤਮਾ ਨਾਲ ਹੀ ਭੁੰਘੀ ਸਾਂਝ ਪਾਈ ਰੱਖਦੀ ਹੈ, ਉਸ ਜੀਵ-ਇਸਤ੍ਰੀ ਦੀ (ਚਿਰਾਂ ਦੀ ਪ੍ਰਭੂ-ਮਿਲਾਪ ਦੀ) ਇੱਛਾ

ਪੂਰੀ ਹੋ ਜਾਂਦੀ ਹੈ, ਉਹ ਅੰਦਰੋਂ (ਨਾਮ-ਰਸ ਨਾਲ) ਭਿੰਜ ਜਾਂਦੀ ਹੈ, ਉਸ ਨੂੰ ਜਗਤ ਦਾ ਜੀਵਨ ਦਾਤਾਰ ਪ੍ਰਭੂ ਮਿਲ ਪੈਂਦਾ ਹੈ। ਹੇ ਭਾਈ ! ਜੇਹੜੀ ਜੀਵ-ਇਸਤ੍ਰੀ ਗੁਰ-ਸ਼ਬਦ ਦੇ ਰੰਗ ਵਿਚ ਰੰਗੀ ਜਾਂਦੀ ਹੈ, ਉਹ ਨਾਮ ਦੀ ਚੜ੍ਹਦੀ ਜਵਾਨੀ ਵਿਚ ਮਸਤ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੀ ਗੋਦ ਵਿਚ ਲੀਨ ਰਹਿੰਦੀ ਹੈ। ਹੇ ਭਾਈ ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਸਦਾ-ਬਿਰ ਮਾਲਕ-ਪ੍ਰਭੂ ਨਾਲ ਜਾਣ-ਪਛਾਣ ਬਣਦੀ ਹੈ। ਪ੍ਰਭੂ ਆਪ ਹੀ ਆਪਣੇ ਨਾਲ ਮਿਲਾ ਲੈਂਦਾ ਹੈ। ੨।

ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ ॥
ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ ॥ ਪਿਰੁ ਸਚਾ
ਮਿਲੈ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ ॥ ਕਦੇ ਨ ਰਾਂਡ ਸਦਾ
ਸੋਹਾਗਣਿ ਅੰਤਰਿ ਸਹਜ ਸਮਾਧੀ ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ
ਰੰਗੁ ਮਾਣੈ ਸਹਜਿ ਸੁਭਾਏ ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ
ਪੂਛਉ ਸੰਤਾ ਜਾਏ ॥ ੩ ॥ [ਪੰਨਾ ੫੮੩]

ਪਦ ਅਰਥ :- ਜਿਨੀ-ਜਿੰਨਾਂ ਨੇ। ਕੰਤੁ-ਖਸਮ-ਪ੍ਰਭੂ। ਹਉ-ਮੈਂ। ਪੂਛਉ-ਪੂਛਉਂ, ਮੈਂ ਪੁੱਛਦਾ ਹਾਂ ਜਾਏ-ਜਾਇ, ਜਾ ਕੇ। ਆਪੁ-ਆਪਾ-ਭਾਵ। ਕਰੀ-ਕਰੀਂ, ਮੈਂ ਕਰਦਾ ਹਾਂ। ਸਚੜਾ-ਸਦਾ ਕਾਇਮ ਰਹਿਣ ਵਾਲਾ। ਸਹਜਿ-ਆਤਮਕ ਅਡੋਲਤਾ ਦੀ ਰਾਹੀਂ। ਸੁਭਾਏ-ਸੁਭਾਇ, ਪਿਆਰ ਨਾਲ। ਆਏ-ਆਇ, ਆ ਕੇ। ਸਾਚੁ-ਸਦਾ-ਬਿਰ ਹਰਿ-ਨਾਮ। ਸਾਚਿ-ਸਦਾ-ਬਿਰ ਹਰਿ-ਨਾਮ ਵਿਚ। ਸਬਦਿ-ਸ਼ਬਦ ਵਿਚ। ਧਨ-ਜੀਵ-ਇਸਤ੍ਰੀ। ਭਰਪੂਰੇ-ਨਰ ਖਾਂ ਵਿਆਪਕ। ਹਦੂਰੇ-ਅੰਗ-ਸੰਗ। ਮਾਣੈ-ਮਾਣਿ। ੩।

ਅਰਥ :- ਹੇ ਸਖੀ ! ਜਿੰਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾਲ ਲਈ ਹੈ, ਮੈਂ ਜਾ ਕੇ ਉਹਨਾਂ ਨੂੰ ਪੁੱਛਦੀ ਹਾਂ। ਆਪਾ-ਭਾਵ ਤਿਆਗ ਕੇ ਮੈਂ ਉਹਨਾਂ ਦੀ ਸੇਵਾ ਕਰਦੀ ਹਾਂ। ਹੇ ਸਖੀ ! ਸਦਾ ਕਾਇਮ ਰਹਿਣ ਵਾਲਾ ਪ੍ਰਭੂ-ਪਤੀ ਆਤਮਕ ਅਡੋਲਤਾ ਵਿਚ ਟਿਕਿਆਂ ਪ੍ਰੇਮ ਵਿਚ ਜੁੜਿਆਂ ਹੀ ਮਿਲਦਾ ਹੈ। ਸਦਾ-ਬਿਰ ਪ੍ਰਭੂ ਆ ਕੇ ਉਸ ਜੀਵ-ਇਸਤ੍ਰੀ ਨੂੰ ਮਿਲ ਪੈਂਦਾ ਹੈ, ਜੇਹੜੀ ਸਦਾ-ਬਿਰ ਹਰਿ-ਨਾਮ ਸਿਮਰਨ ਦੀ ਕਮਾਈ ਕਰਦੀ ਹੈ, ਜੇਹੜੀ ਸਦਾ-ਬਿਰ ਹਰਿ-ਨਾਮ ਵਿਚ ਜੁੜੀ ਰਹਿੰਦੀ ਹੈ, ਜੇਹੜੀ ਗੁਰੂ ਦੇ ਸ਼ਬਦ ਵਿਚ ਰੰਗੀ ਰਹਿੰਦੀ ਹੈ। ਉਹ ਜੀਵ-ਇਸਤ੍ਰੀ ਸਦਾ ਸੁਹਾਗਾ-ਵਾਲੀ ਰਹਿੰਦੀ ਹੈ, ਉਹ ਕਦੇ ਨਿ-ਖਸਮੀ ਨਹੀਂ ਹੁੰਦੀ, ਉਸ ਦੇ ਅੰਦਰ ਆਤਮਕ ਅਡੋਲਤਾ ਦੀ ਸਮਾਧੀ ਲੱਗੀ ਰਹਿੰਦੀ ਹੈ।

ਹੇ ਸਖੀ ! ਪ੍ਰਭੂ-ਪਤੀ ਹਰ ਥਾਂ ਮੌਜੂਦ ਹੈ, ਉਸ ਨੂੰ ਤੂੰ ਆਪਣੇ ਅੰਗ-ਸੰਗ ਵੱਸਦਾ

ਵੇਖ, ਆਤਮਕ ਅਡੋਲਤਾ ਵਿਚ ਟਿਕ ਕੇ, ਪ੍ਰੇਮ ਵਿਚ ਜੁੜ ਕੇ ਉਸ ਦੇ ਮਿਲਾਪ ਦਾ ਆਨੰਦ
ਮਾਣ ।

ਹੇ ਸਖੀ! ਜਿੰਨ੍ਹਾਂ ਸੰਤ ਜਨਾਂ ਨੇ ਆਪਣੇ ਖਸਮ-ਪ੍ਰਭੂ ਨਾਲ ਸਾਂਝ ਪਾ ਲਈ ਹੈ, ਮੈਂ ਜਾ
ਕੇ ਉਹਨਾਂ ਨੂੰ ਪੁੱਛਦੀ ਹਾਂ (ਕਿ ਉਸ ਨਾਲ ਮਿਲਾਪ ਕਿਸ ਤਰ੍ਹਾਂ ਹੋ ਸਕਦਾ ਹੈ) । ੩ ।

ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ ॥
ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ ॥ ਅਉਗੁਣ ਸਬਦਿ
ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ ॥ ਸਚੇ ਸਬਦਿ ਸਦਾ
ਸੁਖੁ ਪਾਇਆ ਹਉਮੈ ਗਈ ਭਰਾਤੀ ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ
ਨਾਨਕ ਸਬਦਿ ਮਿਲਾਏ ॥ ਪਿਰਹੁ ਵਿਛੁੰਨੀਆ ਭੀ ਮਿਲਹ ਜੇ ਸਤਿਗੁਰ
ਲਾਗਹ ਸਾਚੇ ਪਾਏ ॥ ੪ ॥ ੧ ॥ [ਪੰਨਾ ੫੮੩]

ਪਦ ਅਰਥ :- ਪਿਰਹੁ-ਪਿਰ ਤੋਂ, ਪ੍ਰਭੂ-ਪਤੀ ਤੋਂ । ਭੀ-ਮੁੜ ਭੀ । ਮਿਲਹ-
ਅਸੀਂ ਮਿਲ ਸਕਦੀਆਂ ਹਾਂ । ਜੇ ਲਾਗਹ-ਜੇ ਅਸੀਂ ਲੱਗੀਏ । ਸਾਚੇ ਸਤਿਗੁਰ ਪਾਏ-
ਸੱਚੇ ਗੁਰੂ ਦੀ ਚਰਨੀਂ । ਸਬਦਿ-ਸ਼ਬਦ ਵਿਚ (ਜੋੜ ਕੇ) । ਦੂਜਾ ਭਾਉ-ਮਾਇਆ ਦਾ
ਪਿਆਰ । ਸਚੇ ਹੀ ਸਚਿ-ਸਦਾ ਕਾਇਮ ਰਹਿਣ ਵਾਲੇ ਪ੍ਰਭੂ ਵਿਚ ਹੀ । ਰਾਤੀ-ਮਸਤ ।
ਭਰਾਤੀ-ਭਟਕਣਾ । ਨਿਰਮਾਇਲੁ-ਪਵਿਤ੍ਰ । ੪ ।

ਅਰਥ :- ਹੇ ਸਖੀ ! ਅਸੀਂ ਜੀਵ ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ
ਫਿਰ ਭੀ ਉਸ ਨੂੰ ਮਿਲ ਸਕਦੀਆਂ ਹਾਂ ਜੇ ਅਸੀਂ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ ।
ਹੇ ਸਖੀ ! ਗੁਰੂ ਸਦਾ ਦਇਆਵਾਨ ਹੈ, ਉਹ (ਸਰਨ ਪਿਆਂ ਦੇ) ਅਵਗਣ (ਆਪਣੇ)
ਸ਼ਬਦ ਵਿਚ (ਜੋੜ ਕੇ) ਸਾੜ ਦੇਂਦਾ ਹੈ । (ਹੇ ਸਖੀ! ਗੁਰੂ ਸਰਨ ਪਿਆਂ ਦੇ) ਔਗਣ ਸ਼ਬਦ
ਦੀ ਰਾਹੀਂ ਸਾੜ ਦੇਂਦਾ ਹੈ, ਮਾਇਆ ਦਾ ਪਿਆਰ ਦੂਰ ਕਰ ਦੇਂਦਾ ਹੈ । (ਗੁਰੂ ਦੀ
ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ) ਸਦਾ ਬਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ)
ਵਿਚ ਹੀ ਰੱਤੀ ਰਹਿੰਦੀ ਹੈ । ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਜੁੜ
ਕੇ ਉਹ ਸਦਾ ਆਨੰਦ ਮਾਣਦੀ ਹੈ, ਉਸ ਦੀ ਹਉਮੈ ਉਸ ਦੀ ਭਟਕਣਾ ਦੂਰ ਹੋ ਜਾਂਦੀ ਹੈ ।

ਹੇ ਨਾਨਕ ! ਪ੍ਰਭੂ-ਪਤੀ ਪਵਿਤ੍ਰ ਕਰਨ ਵਾਲਾ ਹੈ, ਸਦਾ ਸੁਖ ਦੇਣ ਵਾਲਾ ਹੈ,
(ਗੁਰੂ ਆਪਣੇ) ਸ਼ਬਦ ਦੀ ਰਾਹੀਂ ਉਸ ਨਾਲ ਮਿਲਾ ਦੇਂਦਾ ਹੈ ।

ਹੇ ਸਖੀ ! ਅਸੀਂ ਜੀਵ-ਇਸਤ੍ਰੀਆਂ ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਫਿਰ ਭੀ
ਉਸ ਨੂੰ ਮਿਲ ਸਕਦੀਆਂ ਹਾਂ, ਜੇ ਅਸੀਂ ਸੱਚੇ ਸਤਿਗੁਰੂ ਦੀ ਚਰਨੀਂ ਲੱਗੀਏ । ੪। ੧ ।

ਵਡਹੰਸੁ ਮਹਲਾ ੩ ॥ ਸੁਣਿਅਹੁ ਕੰਤ ਮਹੇਲੀਹੇ ਪਿਰੁ ਸੇਵਹੁ ਸਬਦਿ

ਵੀਚਾਰਿ ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ ॥
 ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ ॥ ਗੁਰਮੁਖਿ
 ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ ॥ ਜਿਨਿ ਅਪਣਾ ਪਿਰੁ ਨਹੀ
 ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ ॥ ਸੁਣਿਅਹੁ ਕੰਤ ਮਹੇਲੀਹੋ
 ਪਿਰੁ ਸੇਵਿਹੁ ਸਬਦਿ ਵੀਚਾਰੇ ॥੧॥ [ਪੰਨਾ ੫੮੩]

ਪਦ ਅਰਥ :- ਮਹੇਲੀ-[ਸਹਿਲਾ, ਮਹਿਲਾ] ਇਸਤ੍ਰੀ । ਕੰਤ ਮਹੇਲੀਹੋ-ਹੋ ਪ੍ਰਭੂ-
 ਪਤੀ ਦੀ ਜੀਵ-ਇਸਤ੍ਰੀਓ । ਸਬਦਿ-ਸ਼ਬਦ ਦੀ ਰਾਹੀਂ । ਜਾਣਈ-ਜਾਣਏ, ਜਾਣੈ,
 ਜਾਣਦੀ । ਮੁਠੀ-ਠੱਗੀ ਹੋਈ, ਜਿਸ ਨੇ ਆਤਮਕ ਜੀਵਨ ਲੁਟਾ ਲਿਆ ਹੈ । ਰੋਵੈ-ਦੁਖੀ
 ਹੁੰਦੀ ਹੈ । ਸੰਮਾਲਿ-ਸੰਭਾਲ ਕੇ, ਹਿਰਦੇ ਵਿਚ ਵਸਾ ਕੇ । ਸਾਰਿ-ਸੰਭਾਲ ਕੇ । ਗੁਰਮੁਖਿ
 -ਗੁਰੂ ਦੇ ਸਨਮੁਖ ਰਹਿਣ ਵਾਲੀ ਜੀਵ-ਇਸਤ੍ਰੀ । ਪ੍ਰੇਮਿ-ਪ੍ਰੇਮ ਵਿਚ । ਜਿਨਿ-ਜਿਸ ਨੇ।
 ਕਰਮ ਬਿਧਾਤਾ-ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਪੈਦਾ ਕਰਨ ਵਾਲਾ । ਕੂੜਿ-ਕੂੜ
 ਵਿਚ, ਮਾਇਆ ਦੇ ਪਸਾਰੇ ਵਿਚ ।

ਅਰਥ :- ਹੋ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ ! (ਮੇਰੀ ਗੱਲ) ਸੁਣ ਲੈਣੀ (ਉਹ
 ਇਹ ਹੈ ਕਿ) ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦਾ ਵਿਚਾਰ ਕਰ ਕੇ ਪ੍ਰਭੂ-ਪਤੀ
 ਦੀ ਸੇਵਾ-ਭਗਤੀ ਕਰਿਆ ਕਰੋ । ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲ ਭੁੰਘੀ ਸਾਂਝ
 ਨਹੀਂ ਪਾਂਦੀ, ਉਹ ਔਗਣਾਂ ਨਾਲ ਭਰੀ ਰਹਿੰਦੀ ਹੈ, ਪ੍ਰਭੂ-ਪਤੀ ਨੂੰ ਭੁਲਾ ਕੇ ਉਹ
 ਆਤਮਕ ਜੀਵਨ ਲੁਟਾ ਬੈਠਦੀ ਹੈ, ਤੇ, ਦੁਖੀ ਹੁੰਦੀ ਹੈ । ਪਰ ਜੇਹੜੀ ਜੀਵ-ਇਸਤ੍ਰੀ
 ਪਤੀ ਨੂੰ ਹਿਰਦੇ ਵਿਚ ਵਸਾ ਕੇ ਪ੍ਰਭੂ ਦੇ ਗੁਣ ਸਦਾ ਚੇਤੇ ਕਰ ਕਰ ਕੇ (ਪ੍ਰਭੂ ਦੇ ਦਰ ਤੇ
 ਸਦਾ) ਅਰਜ਼ੋਈਆਂ ਕਰਦੀ ਰਹਿੰਦੀ ਹੈ, ਉਸ ਦਾ ਖਸਮ (-ਪ੍ਰਭੂ) ਕਦੇ ਮਰਦਾ ਨਹੀਂ,
 ਉਸ ਨੂੰ ਕਦੇ ਛੱਡ ਕੇ ਨਹੀਂ ਜਾਂਦਾ ।

ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਸਰਨ ਪੈ ਕੇ ਪ੍ਰਭੂ ਨਾਲ ਭੁੰਘੀ ਸਾਂਝ ਪਾਂਦੀ ਹੈ,
 ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਨਾਲ ਜਾਣ-ਪਛਾਣ ਬਣਾਂਦੀ ਹੈ, ਉਹ ਸਦਾ ਕਾਇਮ
 ਰਹਿਣ ਵਾਲੇ ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦੀ ਹੈ । ਜਿਸ ਜੀਵ-ਇਸਤ੍ਰੀ ਨੇ ਆਪਣੇ
 ਉਸ ਪ੍ਰਭੂ-ਪਤੀ ਨਾਲ ਸਾਂਝ ਨਹੀਂ ਬਣਾਈ ਜੋ ਸਭ ਜੀਵਾਂ ਨੂੰ ਉਹਨਾਂ ਦੇ ਕਰਮਾਂ ਅਨੁਸਾਰ
 ਪੈਦਾ ਕਰਨ ਵਾਲਾ ਹੈ, ਉਸ ਕੂੜ ਦੀ ਵਣਜਾਰਨ ਨੂੰ ਮਾਇਆ ਦਾ ਮੋਹ ਠੱਗੀ
 ਰੱਖਦਾ ਹੈ (ਇਸ ਵਾਸਤੇ) ਹੋ ਪ੍ਰਭੂ-ਪਤੀ ਦੀ ਜੀਵ-ਇਸਤ੍ਰੀਓ ! (ਮੇਰੀ ਬੇਨਤੀ) ਸੁਣ
 ਲੈਣੀ-ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦੇ ਗੁਣਾਂ ਦੀ ਵਿਚਾਰ ਕਰ ਕੇ ਪ੍ਰਭੂ ਦੀ ਸੇਵਾ-
 ਭਗਤੀ ਕਰਿਆ ਕਰੋ ॥੧॥

ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ ॥ ਮਾਇਆ
ਮੋਹੁ ਖੁਆਇਅਨੁ ਮਰਿ ਜੰਮੈ ਵਾਰੇ ਵਾਰਾ ॥ ਮਰਿ ਜੰਮੈ ਵਾਰੇ ਵਾਰਾ ਵਧਹਿ
ਬਿਕਾਰਾ ਗਿਆਨ ਵਿਹੂਣੀ ਮੂਠੀ ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ
ਗਵਾਇਓ ਰੋਵੈ ਅਵਗੁਣਿਆਰੀ ਝੂਠੀ ॥ ਪਿਰੁ ਜਗ ਜੀਵਨੁ ਕਿਸ ਨੋ
ਰੋਈਐ ਰੋਵੈ ਕੰਤੁ ਵਿਸਾਰੇ ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ
ਸੰਸਾਰੇ ॥੨॥ [ਪੰਨਾ ੫੮੩]

ਪਦ ਅਰਥ :-ਉਪਾਇਓਨੁ-ਉਸ ਨੋਂ ਪੈਦਾ ਕੀਤਾ ਹੈ। ਆਵਣ ਜਾਣੁ-ਜੰਮਣ
ਮਰਨ। ਖੁਆਇਅਨੁ-ਉਸ ਨੇ ਕੁਰਾਹੇ ਪਾ ਦਿੱਤੇ ਹਨ। ਵਾਰੇ ਵਾਰਾ-ਮੁੜ ਮੁੜ। ਮਰਿ
ਜੰਮੈ-ਮਰ ਕੇ ਜੰਮਦਾ ਹੈ। ਵਧਹਿ-ਵਧਦੇ ਹਨ। ਵਿਹੂਣੀ-ਸੱਖਣੀ। ਗਿਆਨ-
ਆਤਮਕ ਜੀਵਨ ਦੀ ਸੂਝ। ਮੂਠੀ-ਲੁੱਈ ਜਾਂਦੀ ਹੈ। ਰੋਵੈ-ਦੁਖੀ ਹੁੰਦੀ ਹੈ। ਅਵਗੁਣਿ-
ਆਰੀ-ਔਗਣਾਂ ਨਾਲ ਭਰੀ ਹੋਈ। ਝੂਠੀ-ਝੂਠੇ ਮੋਹ ਵਿਚ ਫਸੀ ਹੋਈ। ਜਗ ਜੀਵਨੁ-
ਜਗਤ ਦਾ ਜੀਵਨ। ਕਿਸ ਨੋ ਰੋਈਐ-ਕਿਸੇ ਦੇ ਮਰਨ ਤੇ ਫੋਣ ਦੀ ਲੋੜ ਨਹੀਂ ਹੁੰਦੀ।
ਵਿਸਾਰੇ-ਵਿਸਾਰਿ, ਵਿਸਾਰ ਕੇ। ੨।

ਅਰਥ :-ਹੇ ਭਾਈ ! ਸਾਰਾ ਜਗਤ, ਤੇ, ਜਗਤ ਦਾ ਜਨਮ ਮਰਨ ਪਰਮਾਤਮਾ ਨੇ
ਆਪ ਬਣਾਇਆ ਹੈ। ਮਾਇਆ ਦਾ ਮੋਹ (ਪੈਦਾ ਕਰ ਕੇ ਇਸ ਮੋਹ ਵਿਚ ਜਗਤ ਨੂੰ
ਪਰਮਾਤਮਾ ਨੇ) ਆਪ ਹੀ ਭੁਲਾਇਆ ਹੋਇਆ ਹੈ (ਤਾਂਹੀਏਂ) ਮੁੜ ਮੁੜ ਜੰਮਦਾ
ਮਰਦਾ ਰਹਿੰਦਾ ਹੈ। (ਮਾਇਆ ਦੇ ਮੋਹ ਵਿਚ ਫਸ ਕੇ ਜੀਵ) ਮੁੜ ਮੁੜ ਜੰਮਦਾ ਮਰਦਾ
ਰਹਿੰਦਾ ਹੈ, (ਇਸ ਵਿਚ) ਵਿਕਾਰ ਵਧਦੇ ਰਹਿੰਦੇ ਹਨ। ਆਤਮਕ ਜੀਵਨ ਦੀ ਸੂਝ ਤੋਂ
ਸੱਖਣੀ ਦੁਨੀਆ ਆਤਮਕ ਜੀਵਨ ਦੀ ਰਾਸ-ਪੂੰਜੀ ਲੁਟਾ ਬੈਠਦੀ ਹੈ। ਗੁਰੂ ਦੇ ਸ਼ਬਦ
ਤੋਂ ਬਿਨਾ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦੀ। ਆਪਣਾ
ਜਨਮ ਅਜਾਈਂ ਗੰਵਾ ਲੈਂਦੀ ਹੈ; ਔਗਣਾਂ ਨਾਲ ਭਰੀ ਹੋਈ, ਤੇ, ਝੂਠੇ ਮੋਹ ਵਿਚ ਫਸੀ
ਹੋਈ ਦੁਖੀ ਹੁੰਦੀ ਰਹਿੰਦੀ ਹੈ।

ਪਰ, ਹੇ ਭਾਈ ! ਪ੍ਰਭੂ ਆਪ ਹੀ ਜਗਤ ਦਾ ਜੀਵਨ (-ਆਧਾਰ) ਹੈ, ਕਿਸੇ ਦੇ
ਆਤਮਕ ਮੌਤ ਮਰਨ ਤੇ ਰੋਣਾ ਭੀ ਕੀਹ ਹੋਇਆ ? (ਜੀਵ-ਇਸਤ੍ਰੀ) ਪ੍ਰਭੂ-ਪਤੀ ਨੂੰ
ਭੁਲਾ ਕੇ ਦੁਖੀ ਹੁੰਦੀ ਰਹਿੰਦੀ ਹੈ। ਹੇ ਭਾਈ ! ਸਾਰੇ ਜਗਤ ਨੂੰ ਪ੍ਰਭੂ ਨੇ ਆਪ ਹੀ ਪੈਦਾ
ਕੀਤਾ ਹੈ, ਜਗਤ ਦਾ ਜਨਮ ਮਰਨ (ਭੀ) ਪ੍ਰਭੂ ਨੇ ਆਪ ਹੀ ਬਣਾਇਆ ਹੈ। ੨।

ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ ॥ ਭੂਲੀ
ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ ॥ ਰੰਡ ਬੈਠੀ ਦੂਜੈ ਭਾਏ

ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ ॥ ਜੋ ਕਿਛੁ ਆਇਆ
ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ ॥ ਜਮਕਾਲੁ ਨ ਸੂਝੈ ਮਾਇਆ
ਜਗੁ ਲੁਝੈ ਲਬਿ ਲੋਭਿ ਚਿਤੁ ਲਾਏ ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ
ਉਹੁ ਮਰੈ ਨ ਜਾਏ ॥ ੩ ॥ [ਪੰਨਾ ੫੮੩]

ਪਦ ਅਰਥ :- ਸਚਾ-ਸਦਾ ਜੀਉਂਦਾ । ਸਦ ਹੀ-ਸਦਾ ਹੀ । ਨ ਜਾਏ-ਨਾਹ
ਜੰਮਦਾ ਹੈ । ਭੂਲੀ ਫਿਰੈ-ਖੁੰਬੀ ਫਿਰਦੀ ਹੈ । ਧਨ-ਜੀਵ-ਇਸਤ੍ਰੀ । ਰੰਡ-ਨਿਖਸਮੀ,
ਵਿਛੜੀ ਹੋਈ । ਦੂਜੈ ਭਾਏ-ਮਾਇਆ ਦੇ ਪਿਆਰ ਵਿਚ । ਆਵ-ਉਮਰ । ਤਨੁ-
ਸਰੀਰ । ਛੀਜੈ-ਕਮਜ਼ੋਰ ਹੁੰਦਾ ਜਾਂਦਾ ਹੈ । ਜਾਸੀ-ਨਾਸ ਹੋ ਜਾਇਗਾ । ਲੁਝੈ-ਝਗੜਦਾ
ਹੈ । ਲਬਿ-ਲੱਥ ਵਿਚ । ੩ ।

ਅਰਥ :- ਹੇ ਭਾਈ ! ਉਹ ਪ੍ਰਭੂ-ਪਤੀ ਸਦਾ ਜੀਉਂਦਾ ਹੈ, ਸਦਾ ਹੀ ਜੀਉਂਦਾ
ਹੈ, ਉਹ ਨਾਹ ਮਰਦਾ ਹੈ ਨਾਹ ਜੰਮਦਾ ਹੈ । ਅੰਞਾਣ ਜੀਵ-ਇਸਤ੍ਰੀ ਉਸ ਤੋਂ ਖੁੰਬੀ
ਫਿਰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਪ੍ਰਭੂ ਤੋਂ ਵਿਛੜੀ ਰਹਿੰਦੀ ਹੈ । ਹੋਰ ਹੋਰ
ਪਿਆਰ ਦੇ ਕਾਰਨ ਪ੍ਰਭੂ ਤੋਂ ਵਿਛੜੀ ਰਹਿੰਦੀ ਹੈ, ਮਾਇਆ ਦੇ ਮੋਹ ਵਿਚ ਫਸ ਕੇ ਦੁੱਖ
ਸਹਿੰਦੀ ਹੈ, (ਇਸ ਮੋਹ ਵਿਚ ਇਸ ਦੀ) ਉਮਰ ਗੁਜ਼ਰਦੀ ਜਾਂਦੀ ਹੈ, ਤੇ, ਸਰੀਰ ਕਮਜ਼ੋਰ
ਹੁੰਦਾ ਜਾਂਦਾ ਹੈ । (ਜਗਤ ਦਾ ਨਿਯਮ ਤਾਂ ਹੈ ਹੀ ਇਹ ਕਿ) ਜੋ ਕੁਝ ਇਥੇ ਜੰਮਿਆ ਹੈ
ਉਹ ਸਭ ਕੁਝ ਨਾਸ ਹੋ ਜਾਂਦਾ ਹੈ, ਪਰ ਮਾਇਆ ਦੇ ਮੋਹ ਦੇ ਕਾਰਨ (ਇਹ ਅਟੱਲ
ਨਿਯਮ ਭੁਲਾ ਕੇ ਜੀਵ ਨੂੰ ਕਿਸੇ ਦੇ ਮਰਨ ਤੇ) ਦੁੱਖ ਵਾਪਰਦਾ ਹੈ । ਜਗਤ (ਸਦਾ)
ਮਾਇਆ ਦੀ ਖ਼ਾਤਰ ਲੜਦਾ-ਝਗੜਦਾ ਹੈ, ਇਸ ਨੂੰ (ਸਿਰ ਉਤੇ) ਮੌਤ ਨਹੀਂ ਸੁੱਝਦੀ,
ਲੱਥ ਵਿਚ ਲੋਭ ਵਿਚ ਚਿੱਤ ਲਾਈ ਰੱਖਦਾ ਹੈ ।

ਹੇ ਭਾਈ ! ਉਹ ਪ੍ਰਭੂ-ਪਤੀ ਸਦਾ ਜੀਉਂਦਾ ਹੈ, ਸਦਾ ਹੀ ਜੀਉਂਦਾ ਹੈ, ਉਹ
ਨਾਹ ਮਰਦਾ ਹੈ ਨਾਹ ਜੰਮਦਾ ਹੈ । ੩ ।

ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ ॥
ਗੁਰੁ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ ॥ ਪਿਰੁ ਅੰਤਰਿ
ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ ॥ ਇਹੁ ਤਨੁ ਰੁਲੈ ਰੁਲਾਇਆ
ਕਾਮਿ ਨ ਆਇਆ ਜਿਨਿ ਖਸਮੁ ਨ ਜਾਤਾ ਹਦੂਰੇ ॥ ਨਾਨਕ ਸਾਧਨ
ਮਿਲੈ ਮਿਲਾਈ ਪਿਰੁ ਅੰਤਰਿ ਸਦਾ ਸਮਾਲੇ ॥ ਇਕਿ ਰੋਵਹਿ ਪਿਰਹਿ
ਵਿਛੁੰਨੀਆ ਅੰਧੀ ਨ ਜਾਣੈ ਪਿਰੁ ਹੈ ਨਾਲੇ ॥ ੪ ॥ [ਪੰਨਾ ੫੮੩]

ਪਦ ਅਰਥ :- ਇਕਿ-[ਲਫਜ਼ 'ਇਕ' ਤੋਂ ਬਹੁ ਵਚਨ] । ਰੋਵਹਿ-ਦੁਖੀ

ਹੁੰਦੀਆਂ ਹਨ । ਪਿਰਹਿ-ਪਿਰ ਤੋਂ, ਪ੍ਰਭੂ-ਪਤੀ ਤੋਂ । ਅੰਧੀ-ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ । ਪਰਸਾਦੀ-ਪਰਸਾਦਿ, ਕਿਰਪਾ ਨਾਲ । ਅੰਤਰਿ-ਹਿਰਦੇ ਵਿਚ । ਮਨਮੁਖਿ-ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ । ਜਾਤਾ-ਸਮਝਦੀ ਹੈ । ਕਾਮਿ-ਕਿਸੇ ਕੰਮ ਵਿਚ । ਜਿਨਿ-ਜਿਸ (ਜੀਵ-ਇਸਤ੍ਰੀ) ਨੇ । ਹਦੂਰੇ-ਅੰਗ-ਸੰਗ ਵੱਸਦਾ । ਸਾਧਨ-ਜੀਵ-ਇਸਤ੍ਰੀ । ੪ ।

ਅਰਥ:-ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖੀ ਰਹਿੰਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋਈ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ । ਗੁਰੂ ਦੀ ਕਿਰਪਾ ਨਾਲ ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਸ ਨੂੰ ਸਦਾ ਜੀਉਂਦਾ-ਜਾਗਦਾ ਪ੍ਰਭੂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਸਦਾ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਸ ਨੂੰ ਉਹ ਸਦਾ ਅੰਗ-ਸੰਗ ਦਿੱਸਦਾ ਹੈ । ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਪ੍ਰਭੂ ਨੂੰ ਦੂਰ ਵੱਸਦਾ ਸਮਝਦੀ ਹੈ । ਹੇ ਭਾਈ ! ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਨੂੰ ਅੰਗ-ਸੰਗ ਵੱਸਦਾ ਨਾਹ ਸਮਝਿਆ, ਉਸ ਦਾ ਇਹ ਸਰੀਰ(ਵਿਕਾਰਾਂ ਵਿਚ) ਰੁਲਾਇਆ ਰੁਲਦਾ ਹੈ, ਤੇ, ਕਿਸੇ ਕੰਮ ਨਹੀਂ ਆਉਂਦਾ । ਹੇ ਨਾਨਕ ! ਜੇਹੜੀ ਜੀਵ-ਇਸਤ੍ਰੀ (ਗੁਰੂ ਦੀ ਕਿਰਪਾ ਨਾਲ) ਪ੍ਰਭੂ-ਪਤੀ ਨੂੰ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਉਹ (ਗੁਰੂ ਦੀ) ਮਿਲਾਈ ਹੋਈ ਪ੍ਰਭੂ ਨੂੰ ਮਿਲ ਪੈਂਦੀ ਹੈ ।

ਕਈ ਜੀਵ-ਇਸਤ੍ਰੀਆਂ ਐਸੀਆਂ ਹਨ ਜੋ ਪ੍ਰਭੂ-ਪਤੀ ਤੋਂ ਵਿਛੁੜ ਕੇ ਦੁੱਖ ਪਾਂਦੀਆਂ ਹਨ । ਮਾਇਆ ਦੇ ਮੋਹ ਵਿਚ ਅੰਨ੍ਹੀ ਹੋ ਚੁਕੀ ਜੀਵ-ਇਸਤ੍ਰੀ ਇਹ ਨਹੀਂ ਸਮਝਦੀ ਕਿ ਪ੍ਰਭੂ-ਪਤੀ ਹਰ ਵੇਲੇ ਨਾਲ ਵੱਸਦਾ ਹੈ । ੪। ੨ ।

ਵਡਹੰਸੁ ਮ: ੩ ॥ ਰੋਵਹਿ ਪਿਰਹਿ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥ ਜਿਨ੍ਹੀ ਚਲਣੁ ਸਹੀ ਜਾਣਿਆ ਸਤਿਗੁਰੁ ਸੇਵਹਿ ਨਾਮੁ ਸਮਾਲੇ ॥ ਸਦਾ ਨਾਮੁ ਸਮਾਲੇ ਸਤਿਗੁਰੁ ਹੈ ਨਾਲੇ ਸਤਿਗੁਰੁ ਸੇਵਿ ਸੁਖੁ ਪਾਇਆ ॥ ਸਬਦੇ ਕਾਲੁ ਮਾਰਿ ਸਚੁ ਉਰਿ ਧਾਰਿ ਫਿਰਿ ਆਵਣ ਜਾਣੁ ਨ ਹੋਇਆ ॥ ਸਚਾ ਸਾਹਿਬੁ ਸਚੀ ਨਾਈ ਵੇਖੈ ਨਦਰਿ ਨਿਹਾਲੇ ॥ ਰੋਵਹਿ ਪਿਰਹੁ ਵਿਛੁੰਨੀਆ ਮੈ ਪਿਰੁ ਸਚੜਾ ਹੈ ਸਦਾ ਨਾਲੇ ॥੧॥ [ਪੰਨਾ ੫੮੪]

ਪਦ ਅਰਥ :-ਰੋਵਹਿ-ਦੁਖੀ ਹੁੰਦੀਆਂ ਹਨ । ਪਿਰਹਿ-ਪਿਰ ਤੋਂ, ਪ੍ਰਭੂ-ਪਤੀ ਤੋਂ । ਮੈ ਪਿਰੁ-ਮੇਰਾ ਪ੍ਰਭੂ-ਪਤੀ । ਸਚੜਾ-ਸਦਾ ਜੀਉਂਦਾ-ਜਾਗਦਾ । ਚਲਣੁ-ਕੂਚ,

ਮੌਤ । ਸੇਵਹਿ-ਸੇਵਦੀਆਂ ਹਨ । ਸਮਾਲੇ-ਸਮਾਲਿ, ਹਿਰਦੇ ਵਿਚ ਵਸਾ ਕੇ । ਸਬਦੇ-
ਸਬਦਿ, ਸਬਦ ਦੀ ਰਾਹੀਂ । ਕਾਲੁ-ਮੌਤ, ਮੌਤ ਦਾ ਡਰ, ਆਤਮਕ ਮੌਤ । ਮਾਰਿ-ਮਾਰ
ਕੇ, ਮੁਕਾ ਕੇ । ਉਰਿ-ਹਿਰਦੇ ਵਿਚ । ਧਾਰਿ-ਰੱਖ ਕੇ । ਸਚਾ-ਸਦਾ ਕਾਇਮ ਰਹਿਣ
ਵਾਲਾ । ਸਚੀ-ਸਦਾ ਕਾਇਮ ਰਹਿਣ ਵਾਲੀ । ਨਾਈ-[ਸ੍ਰੀ ਤੋਂ 'ਅਸਨਾਈ' ਅਤੇ
'ਨਾਈ' ਦੇ ਰੂਪ ਹਨ] ਵਡਿਆਈ । ਨਦਰਿ-ਮੋਹਰ ਦੀ ਨਿਗਾਹ ਨਾਲ । ਨਿਹਾਲੇ-
ਵੇਖਦਾ ਹੈ । ੧ ।

ਅਰਥ :- ਪ੍ਰਭੂ-ਪਤੀ ਤੋਂ ਵਿਛੁੜੀਆਂ ਹੋਈਆਂ ਜੀਵ-ਇਸ਼ਤੀਆਂ ਸਦਾ ਦੁਖੀ
ਰਹਿੰਦੀਆਂ ਹਨ (ਉਹ ਨਹੀਂ ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਉਂਦਾ-ਜਾਗਦਾ
ਹੈ, ਤੇ, ਸਦਾ (ਸਾਡੇ) ਨਾਲ ਵੱਸਦਾ ਹੈ । ਹੇ ਭਾਈ ! ਜਿੰਨ੍ਹਾਂ ਜੀਵਾਂ ਨੇ (ਜਗਤ ਤੋਂ
ਆਖਰ) ਚਲੇ ਜਾਣ ਨੂੰ ਠੀਕ ਮੰਨ ਲਿਆ ਹੈ, ਉਹ ਪਰਮਾਤਮਾ ਦਾ ਨਾਮ ਹਿਰਦੇ ਵਿਚ
ਵਸਾ ਕੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ । ਹੇ ਭਾਈ ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਨੂੰ
ਹਿਰਦੇ ਵਿਚ ਸਦਾ ਵਸਾਈ ਰੱਖਦਾ ਹੈ, ਗੁਰੂ ਉਸ ਦੇ ਅੰਗ-ਸੰਗ ਵੱਸਦਾ ਹੈ, ਉਹ ਗੁਰੂ
ਦੀ ਦੱਸੀ ਸੇਵਾ ਕਰ ਕੇ ਸੁਖ ਮਾਣਦਾ ਹੈ । ਗੁਰੂ ਦੇ ਸਬਦ ਦੀ ਬਰਕਤਿ ਨਾਲ ਮੌਤ ਦੇ
ਡਰ ਨੂੰ ਦੂਰ ਕਰ ਕੇ ਉਹ ਮਨੁੱਖ ਸਦਾ-ਬਿਰ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ,
ਉਸ ਨੂੰ ਮੁੜ ਜਨਮ ਮਰਨ ਦਾ ਗੋੜ ਨਹੀਂ ਵਿਆਪਦਾ । ਹੇ ਭਾਈ ! ਮਾਲਕ-ਪ੍ਰਭੂ ਸਦਾ
ਕਾਇਮ ਰਹਿਣ ਵਾਲਾ ਹੈ, ਉਸ ਦੀ ਵਡਿਆਈ ਸਦਾ ਕਾਇਮ ਰਹਿਣ ਵਾਲੀ ਹੈ, ਉਹ
ਮੋਹਰ ਦੀ ਨਿਗਾਹ ਕਰ ਕੇ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਪਰ) ਪ੍ਰਭੂ-ਪਤੀ
ਤੋਂ ਵਿਛੁੜੀਆਂ ਹੋਈਆਂ ਜੀਵ-ਇਸ਼ਤੀਆਂ ਸਦਾ ਦੁਖੀ ਰਹਿੰਦੀਆਂ ਹਨ (ਉਹ ਨਹੀਂ
ਜਾਣਦੀਆਂ ਕਿ) ਮੇਰਾ ਪ੍ਰਭੂ-ਪਤੀ ਸਦਾ ਜੀਉਂਦਾ-ਜਾਗਦਾ ਹੈ ਤੇ, ਸਦਾ ਸਾਡੇ ਨਾਲ
ਵੱਸਦਾ ਹੈ । ੧ ।

ਪ੍ਰਭੂ ਮੇਰਾ ਸਾਹਿਬੁ ਸਭਦੂ ਉਚਾ ਹੈ ਕਿਵ ਮਿਲਾਂ ਪ੍ਰੀਤਮ ਪਿਆਰੇ ॥
ਸਤਿਗੁਰਿ ਮੇਲੀ ਤਾਂ ਸਹਜਿ ਮਿਲੀ ਪਿਰੁ ਰਾਖਿਆ ਉਰਧਾਰੇ ॥ ਸਦਾ
ਉਰਧਾਰੇ ਨੇਹੁ ਨਾਲਿ ਪਿਆਰੇ ਸਤਿਗੁਰ ਤੇ ਪਿਰੁ ਦਿਸੈ ॥ ਮਾਇਆ ਮੋਹ
ਕਾ ਕਚਾ ਚੋਲਾ ਤਿਤੁ ਪੈਧੈ ਪਗੁ ਖਿਸੈ ॥ ਪਿਰੁ ਰੰਗਿ ਰਾਤਾ ਸੇ ਸਚਾ ਚੋਲਾ
ਤਿਤੁ ਪੈਧੈ ਤਿਖਾ ਨਿਵਾਰੇ ॥ ਪ੍ਰਭੂ ਮੇਰਾ ਸਾਹਿਬੁ ਸਭਦੂ ਉਚਾ ਹੈ ਕਿਉ
ਮਿਲਾ ਪ੍ਰੀਤਮ ਪਿਆਰੇ ॥ ੨ ॥ [ਪੰਨਾ ੫੮੪]

ਪਦ ਅਰਥ :- ਸਾਹਿਬੁ-ਮਾਲਕ । ਸਭਦੂ-ਸਭਨਾਂ ਤੋਂ । ਕਿਵ-ਕਿਸ ਤਰ੍ਹਾਂ ?
ਸਤਿਗੁਰਿ-ਸਤਿਗੁਰੂ ਨੇ । ਸਹਜਿ-ਆਤਮਕ ਅਭੋਲਤਾ ਵਿਚ (ਟਿਕ ਕੇ) । ਉਰ-

ਹਿਰਦਾ । ਤੇ-ਤੋਂ, ਦੀ ਰਾਹੀਂ । ਦਿਸੈ-ਦਿੱਸਦਾ ਹੈ, ਦਰਸਨ ਹੁੰਦਾ ਹੈ । ਕਚਾ ਚੋਲਾ-
ਕੱਚੇ ਰੰਗ ਵਾਲਾ ਚੋਲਾ । ਤਿਤੁ-ਉਸ ਦੀ ਰਾਹੀਂ । ਤਿਤੁ ਪੈਥੈ-ਉਸ ਦੇ ਪਹਿਨਣ ਨਾਲ ।
ਪਗੁ-ਪੈਰ । ਖਿਸੈ-ਖਿਸਕਦਾ ਹੈ, ਤਿਲਕਦਾ ਹੈ, ਡੋਲਦਾ ਹੈ । ਰੰਗਿ-ਰੰਗ ਵਿਚ ।
ਰਾਤਾ-ਰੰਗਿਆ ਹੋਇਆ । ਸਚਾ ਚੋਲਾ-ਪੱਕੇ ਰੰਗ ਵਾਲਾ ਚੋਲਾ । ਤਿਖਾ-ਮਾਇਆ ਦੀ
ਤ੍ਰਿਸ਼ਨਾ । ਨਿਵਾਰੇ-ਦੂਰ ਕਰ ਦੇਂਦਾ ਹੈ । ੨ ।

ਅਰਥ :-ਹੇ ਭਾਈ ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ
ਜੀਵ-ਇਸਤ੍ਰੀ ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ
ਸਕਦੀ ਹਾਂ ? ਜਦੋਂ ਗੁਰੂ ਨੇ (ਕਿਸੇ ਜੀਵ-ਇਸਤ੍ਰੀ ਨੂੰ ਉਸ ਪ੍ਰਭੂ ਵਿਚ) ਮਿਲਾਇਆ,
ਤਾਂ ਉਹ ਆਤਮਕ ਅਭੋਲਤਾ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਗਈ ਉਸ ਜੀਵ-ਇਸਤ੍ਰੀ
ਨੇ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ । ਉਹ ਜੀਵ-ਇਸਤ੍ਰੀ ਪ੍ਰਭੂ ਨੂੰ ਸਦਾ
ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ ਉਹ ਸਦਾ ਪਿਆਰੇ ਪ੍ਰਭੂ ਨਾਲ ਪਿਆਰ
ਬਣਾਈ ਰੱਖਦੀ ਹੈ । ਹੇ ਭਾਈ ! ਗੁਰੂ ਦੀ ਰਾਹੀਂ ਹੀ ਪ੍ਰਭੂ-ਪਤੀ ਦਾ ਦਰਸਨ ਹੁੰਦਾ
ਹੈ । ਮਾਇਆ ਦਾ ਮੋਹ, ਮਾਨੋ ਕੱਚੇ ਰੰਗ ਵਾਲਾ ਚੋਲਾ ਹੈ, ਜੇ ਇਹ ਚੋਲਾ ਪਹਿਨੀ
ਰੱਖੀਏ, (ਆਤਮਕ ਜੀਵਨ ਦੇ ਪੈਂਡੇ ਵਿਚ ਮਨੁੱਖ ਦਾ) ਪੈਰ ਡੋਲਦਾ ਹੀ ਰਹਿੰਦਾ ਹੈ। ਪ੍ਰਭੂ-
ਪਤੀ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ ਚੋਲਾ ਪੱਕੇ ਰੰਗ ਵਾਲਾ ਹੈ, ਜੇ ਇਹ ਚੋਲਾ
ਪਹਿਨ ਲਈਏ, ਤਾਂ (ਪ੍ਰਭੂ ਦਾ ਪਿਆਰ ਮਨੁੱਖ ਦੇ ਹਿਰਦੇ ਵਿਚੋਂ ਮਾਇਆ ਦੀ) ਤ੍ਰਿਸ਼ਨਾ
ਦੂਰ ਕਰ ਦੇਂਦਾ ਹੈ ।

ਹੇ ਭਾਈ ! ਮੇਰਾ ਮਾਲਕ-ਪ੍ਰਭੂ ਸਭਨਾਂ ਨਾਲੋਂ ਉੱਚਾ ਹੈ (ਪਰ ਮੈਂ ਜੀਵ-ਇਸਤ੍ਰੀ
ਬੜੇ ਨੀਵੇਂ ਜੀਵਨ ਵਾਲੀ ਹਾਂ) ਮੈਂ ਉਸ ਪਿਆਰੇ ਪ੍ਰੀਤਮ ਨੂੰ ਕਿਵੇਂ ਮਿਲ ਸਕਦੀ ਹਾਂ? ੨।

ਮੈ ਪ੍ਰਭੂ ਸਚੁ ਪਛਾਣਿਆ ਹੋਰ ਭੂਲੀ ਅਵਗਣਿਆਰੇ ॥ ਮੈ ਸਦਾ ਰਾਵੇ
ਪਿਰੁ ਆਪਣਾ ਸਚੜੈ ਸਬਦਿ ਵੀਚਾਰੇ ॥ ਸਚੈ ਸਬਦਿ ਵੀਚਾਰੇ ਰੰਗਿ ਰਾਤੀ
ਨਾਰੇ ਮਿਲਿ ਸਤਿਗੁਰ ਪ੍ਰੀਤਮੁ ਪਾਇਆ ॥ ਅੰਤਰਿ ਰੰਗਿ ਰਾਤੀ ਸਹਜੇ ਮਾਤੀ
ਗਇਆ ਦੁਸਮਨੁ ਦੂਖੁ ਸਬਾਇਆ ॥ ਅਪਨੇ ਗੁਰ ਕੰਉ ਤਨੁ ਮਨੁ ਦੀਜੈ
ਤਾਂ ਮਨੁ ਭੀਜੈ ਤ੍ਰਿਸਨਾ ਦੂਖ ਨਿਵਾਰੇ ॥ ਮੈ ਪਿਰੁ ਸਚੁ ਪਛਾਣਿਆ ਹੋਰ
ਭੂਲੀ ਅਵਗਣਿਆਰੇ ॥ ੩ ॥ [ਪੰਨਾ ੫੮੪]

ਪਦ ਅਰਥ :-ਸਚੁ-ਸਦਾ ਕਾਇਮ ਰਹਿਣ ਵਾਲਾ । ਪਛਾਣਿਆ-ਸਾਂਝ ਪਾਂਈ ।
ਅਵਗਣਿਆਰੇ-ਔਗੋਣਾਂ ਨਾਲ ਭਰੀ ਹੋਈ । ਰਾਵੇ-ਆਤਮਕ ਆਨੰਦ ਬਖਸ਼ਦਾ ਹੈ,
ਚਟਨਾਂ ਨਾਲ ਜੋੜੀ ਰੱਖਦਾ ਹੈ । ਸਬਦਿ-ਸ਼ਬਦ ਦੀ ਰਾਹੀਂ । ਵੀਚਾਰੇ-ਵੀਚਾਰਿ, ਵਿਚਾਰ

ਕਰ ਕੇ । ਰੰਗਿ-ਪ੍ਰੇਮ-ਰੰਗ ਵਿਚ । ਨਾਰੇ-ਨਾਰਿ, ਜੀਵ-ਇਸਤ੍ਰੀ । ਮਿਲਿ ਸਤਿਗੁਰ-
ਗੁਰੂ ਨੂੰ ਮਿਲ ਕੇ । ਸਹਜੇ-ਆਤਮਕ ਅਭੋਲਤਾ ਵਿਚ । ਮਾਤੀ-ਮਸਤ । ਸਬਾਇਆ-
ਸਾਰਾ । ਕੰਉ-ਨੂੰ । ਦੀਜੈ-ਦੇ ਦੇਣਾ ਚਾਹੀਦਾ ਹੈ । ਭੀਜੈ-ਭਿੱਜ ਜਾਂਦਾ ਹੈ, ਰਸ ਜਾਂਦਾ ਹੈ
। ੩ ।

ਅਰਥ:- (ਗੁਰੂ ਨੇ ਮੇਰੇ ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ
ਪਰਮਾਤਮਾ ਨਾਲ ਸਾਂਝ ਪਾ ਲਈ । ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ
ਉਹ ਔਗਣਾਂ ਵਿਚ ਫਸੀ-ਰਹੀ ਤੇ ਪ੍ਰਭੂ-ਚਰਨਾਂ ਤੋਂ ਖੁੰਬੀ ਰਹੀ । ਗੁਰੂ ਦੇ ਸ਼ਬਦ ਦੀ
ਰਾਹੀਂ ਸਦਾ ਬਿਰ ਰਹਿਣ ਵਾਲੇ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਕਰਨ ਕਰਕੇ ਮੇਰਾ
ਪ੍ਰਭੂ-ਪਤੀ ਮੈਨੂੰ ਸਦਾ ਆਪਣੇ ਚਰਨਾਂ ਵਿਚ ਜੋੜੀ ਰੱਖਦਾ ਹੈ ।

ਜੇਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਰਾਹੀਂ ਸਦਾ-ਬਿਰ ਪ੍ਰਭੂ ਦੇ ਗੁਣਾਂ ਦੀ
ਵਿਚਾਰ ਆਪਣੇ ਮਨ ਵਿਚ ਵਸਾਂਦੀ ਹੈ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ,
ਗੁਰੂ ਨੂੰ ਮਿਲ ਕੇ ਉਹ ਪ੍ਰੀਤਮ-ਪ੍ਰਭੂ ਨੂੰ (ਆਪਣੇ ਅੰਦਰ ਹੀ) ਲੱਭ ਲੈਂਦੀ ਹੈ, ਉਹ ਆਪਣੇ
ਅੰਤਰ ਆਤਮੇ ਪਰਮਾਤਮਾ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਉਹ ਸਦਾ ਆਤਮਕ
ਅਭੋਲਤਾ ਵਿਚ ਮਸਤ ਰਹਿੰਦੀ ਹੈ, (ਵਿਕਾਰ ਆਦਿਕ ਉਸ ਦਾ) ਹਰੇਕ ਵੈਰੀ ਤੇ ਦੁੱਖ
ਦੂਰ ਹੋ ਜਾਂਦਾ ਹੈ ।

ਹੇ ਭਾਈ ! ਇਹ ਸਰੀਰ ਤੇ ਇਹ ਮਨ ਆਪਣੇ ਗੁਰੂ ਦੇ ਹਵਾਲੇ ਕਰ ਦੇਣਾ
ਚਾਹੀਦਾ ਹੈ (ਜਦੋਂ ਤਨ ਮਨ ਗੁਰੂ ਨੂੰ ਦੇ ਦੇਈਏ) ਤਦੋਂ ਮਨ (ਹਰਿ-ਨਾਮ-ਰਸ ਨਾਲ) ਰਸ
ਜਾਂਦਾ ਹੈ (ਗੁਰੂ ਮਨੁੱਖ ਦੇ) ਤ੍ਰਿਸ਼ਨਾ ਆਦਿਕ ਦੁੱਖ ਦੂਰ ਕਰ ਦੇਂਦਾ ਹੈ । (ਗੁਰੂ ਨੇ ਮੇਰੇ
ਉਤੇ ਮੇਹਰ ਕੀਤੀ, ਤਾਂ) ਮੈਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਸਾਂਝ ਪਾ
ਲਈ । ਜਿਸ ਨੂੰ ਗੁਰੂ ਦਾ ਮਿਲਾਪ ਨਸੀਬ ਨਾਹ ਹੋਇਆ ਉਹ ਔਗਣਾਂ ਵਿਚ ਫਸੀ ਰਹੀ
ਤੇ ਪ੍ਰਭੂ-ਚਰਨਾਂ ਤੋਂ ਖੁੰਬੀ ਰਹੀ । ੩ ।

ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੇ ॥ ਆਪਿ
ਮਿਲਾਏ ਆਪਿ ਮਿਲੈ ਆਪੇ ਦੇਇ ਪਿਆਰੇ ॥ ਆਪੇ ਦੇਇ ਪਿਆਰੇ ਸਹਜਿ
ਵਾਪਾਰੇ ਗੁਰਮੁਖਿ ਜਨਮੁ ਸਵਾਰੇ ॥ ਧਨੁ ਜਗ ਮਹਿ ਆਇਆ ਆਪੁ ਗਵਾਇਆ
ਦਰਿ ਸਾਰੈ ਸਚਿਆਰੇ ॥ ਗਿਆਨਿ ਰਤਨਿ ਘਟਿ ਚਾਨਣੁ ਹੋਆ ਨਾਨਕ
ਨਾਮੁ ਪਿਆਰੇ ॥ ਸਚੜੈ ਆਪਿ ਜਗਤੁ ਉਪਾਇਆ ਗੁਰ ਬਿਨੁ ਘੋਰ ਅੰਧਾਰੇ
॥ ੪ ॥ ੩ ॥ [ਪੰਨਾ ੫੮੪]

ਪਦ ਅਰਥ :- ਸਚੜੈ-ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੇ । ਘੋਰ ਅੰਧਾਰੇ-ਘੋਰ

ਅੰਧਾਰੁ, ਘੁੱਪ ਹਨੇਰਾ । ਆਪੇ-ਆਪ ਹੀ । ਦੇਇ-ਦੇਂਦਾ ਹੈ । ਸਹਜਿ-ਆਤਮਕ ਅਭੋ-
ਲਤਾ ਵਿਚ । ਵਾਪਾਰੋ-ਵਾਪਾਰੁ, ਨਾਮ ਦਾ ਵਣਜ । ਗੁਰਮੁਖਿ-ਗੁਰੂ ਦੀ ਰਾਹੀਂ । ਧਨੁ-
ਸਫਲ, ਧੰਨ । ਆਪੁ-ਆਪਾ-ਭਾਵ । ਦਰਿ-ਦਰਿ ਤੇ । ਸਚਿਆਰੋ-ਸੁਰਖ-ਰੂ । ਗਿਆਨਿ
-ਗਿਆਨ ਦੀ ਰਾਹੀਂ, ਆਤਮਕ ਜੀਵਨ ਦੀ ਸੂਝ ਦੀ ਰਾਹੀਂ । ਰਤਨਿ-ਰਤਨ ਦੀ
ਰਾਹੀਂ । ਘਟਿ-ਹਿਰਦੇ ਵਿਚ । ਨਾਮ ਪਿਆਰੋ-ਨਾਮ ਦਾ ਪਿਆਰ । ੪ ।

ਅਰਥ :-ਹੇ ਭਾਈ ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੇ ਆਪ ਇਹ
ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਜੀਵ ਨੂੰ (ਇਸ ਵਿਚ ਆਤਮਕ
ਜੀਵਨ ਵਲੋਂ) ਘੁੱਪ ਹਨੇਰਾ (ਰਹਿੰਦਾ) ਹੈ । (ਗੁਰੂ ਦੀ ਸਰਨ ਪਾ ਕੇ) ਪਰਮਾਤਮਾ ਆਪ
ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ, ਆਪ (ਹੀ ਜੀਵ ਨੂੰ) ਮਿਲਦਾ ਹੈ, ਆਪ ਹੀ
(ਆਪਣੇ ਚਰਨਾਂ ਦਾ) ਪਿਆਰ ਬਖਸ਼ਦਾ ਹੈ । ਪ੍ਰਭੂ ਆਪ ਹੀ (ਆਪਣਾ) ਪਿਆਰ ਦੇਂਦਾ
ਹੈ, (ਜੀਵ ਨੂੰ) ਆਤਮਕ ਅਭੋਲਤਾ ਵਿਚ ਟਿਕਾ ਕੇ (ਆਪਣੇ ਨਾਮ ਦਾ) ਵਪਾਰ ਕਰਾਂਦਾ
ਹੈ, ਤੇ ਗੁਰੂ ਦੀ ਸਰਨ ਪਾ ਕੇ (ਜੀਵ ਦਾ) ਜਨਮ ਸੰਵਾਰਦਾ ਹੈ । (ਜੇਹੜਾ ਮਨੁੱਖ ਗੁਰੂ
ਦੀ ਸਰਨ ਪੈ ਕੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਦਾ ਹੈ, ਉਸ ਦਾ ਜਗਤ ਵਿਚ
ਆਉਣਾ ਸਫਲ ਹੋ ਜਾਂਦਾ ਹੈ, ਉਹ ਸਦਾ ਥਿਰ ਰਹਿਣ ਵਾਲੇ ਪ੍ਰਭੂ ਦੇ ਦਰ ਤੇ ਸੁਰਖ-ਰੂ
ਹੋ ਜਾਂਦਾ ਹੈ । ਹੇ ਨਾਨਕ ! (ਗੁਰੂ ਤੋਂ ਮਿਲੇ) ਗਿਆਨ-ਰਤਨ ਦੀ ਬਰਕਤਿ ਨਾਲ ਉਸ
ਦੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ । ਹੇ ਭਾਈ ! ਸਦਾ ਕਾਇਮ
ਰਹਿਣ ਵਾਲੇ ਪਰਮਾਤਮਾ ਨੇ ਆਪ ਇਹ ਜਗਤ ਪੈਦਾ ਕੀਤਾ ਹੈ, ਪਰ ਗੁਰੂ ਦੀ ਸਰਨ
ਪੈਣ ਤੋਂ ਬਿਨਾ (ਜੀਵ ਨੂੰ ਇਸ ਵਿਚ ਆਤਮਕ ਜੀਵਨ ਵਲੋਂ) ਘੁੱਪ ਹਨੇਰਾ ਬਣਿਆ
ਰਹਿੰਦਾ ਹੈ । ੪ । ੩ ।

ਵਡਹੰਸੁ ਮਹਲਾ ੩ ॥ ਇਹੁ ਸਰੀਰੁ ਜਜਰੀ ਹੈ ਇਸ ਨੋ ਜਰੁ ਪਹੁਚੈ
ਆਏ ॥ ਗੁਰਿ ਰਾਖੇ ਸੇ ਉਬਰੇ ਹੋਰੁ ਮਰਿ ਜੰਮੈ ਆਵੈ ਜਾਏ ॥ ਹੋਰਿ ਮਰਿ
ਜੰਮਹਿ ਆਵਹਿ ਜਾਵਹਿ ਅੰਤਿ ਗਏ ਪਛੁਤਾਵਹਿ ਬਿਨੁ ਨਾਵੈ ਸੁਖੁ ਨ ਹੋਈ
॥ ਐਥੈ ਕਮਾਵੈ ਸੇ ਫਲੁ ਪਾਵੈ ਮਨਮੁਖਿ ਹੈ ਪਤਿ ਖੋਈ ॥ ਜਮਪੁਰਿ ਘੋਰ
ਅੰਧਾਰੁ ਮਹਾ ਗੁਬਾਰੁ ਨਾ ਤਿਥੈ ਭੈਣ ਨ ਭਾਈ ॥ ਇਹੁ ਸਰੀਰੁ ਜਜਰੀ ਹੈ
ਇਸ ਨੋ ਜਰੁ ਪਹੁਚੈ ਆਈ ॥ ੧ ॥ [ਪੰਨਾ ੫੮੪]

ਪਦ ਅਰਥ :-ਜਜਰੀ-ਭੁੱਗਾ, ਨਾਸ ਹੋ ਜਾਣ ਵਾਲਾ । ਇਸ ਨੋ-(ਲਫਜ਼ 'ਇਸੁ
ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ) । ਜਰੁ-ਬੁਢੇਪਾ । ਪਹੁਚੈ ਆਏ-ਪਹੁਚੈ
ਆਇ, ਆ ਅੱਪੜਦਾ ਹੈ । ਗੁਰਿ-ਗੁਰੂ ਨੇ । ਸੇ-ਉਹ ਮਨੁੱਖ [ਬਹੁ ਵਚਨ] । ਉਬਰੇ-

ਬਚ ਜਾਂਦੇ ਹਨ । ਹੋਰੁ—ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ । ਆਵੈ—ਜੰਮਦਾ ਹੈ । ਜਾਏ—ਮਰਦਾ ਹੈ । ਹੋਰਿ—[ਲਫਜ਼ 'ਹੋਰੁ' ਦਾ ਬਹੁ ਵਚਨ] ਉਹ ਬੰਦੇ ਜੋ ਗੁਰੂ ਦੀ ਸਰਨ ਨਹੀਂ ਆਉਂਦੇ । ਜੰਮਹਿ—ਜੰਮਦੇ ਹਨ । ਆਵਹਿ—ਜੰਮਦੇ ਹਨ । ਜਾਵਹਿ—ਮਰ ਜਾਂਦੇ ਹਨ । ਅੰਤਿ—ਆਖਰ ਨੂੰ । ਗਏ—ਜਾਂਦੇ ਹੋਏ । ਐਥੈ—ਇਸ ਜਗਤ ਵਿਚ । ਕਮਾਵੈ—(ਮਨੁੱਖ ਜੇਹੜੀ) ਕਰਣੀ ਕਰਦਾ ਹੈ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਪਤਿ—ਇੱਜ਼ਤ । ਜਮ ਪੁਰਿ—ਜਮ ਰਾਜ ਦੀ ਪੁਰੀ ਵਿਚ । ਘੋਰ ਅੰਧਾਰੁ—ਘੁੱਪ ਹਨੇਰਾ । ਮਹਾ ਗੁਬਾਰੁ—ਬਹੁਤ ਹਨੇਰਾ । ਤਿਥੈ—ਉਸ ਥਾਂ । ੧।

ਅਰਥ :-ਹੋ ਭਾਈ ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਦਬਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੌਹ ਵਿਚ ਫਸਿਆ ਰਹਿੰਦਾ ਹੈ) ਜਿੰਨ੍ਹਾਂ ਮਨੁੱਖਾਂ ਦੀ ਗੁਰੂ ਨੇ ਰੱਖਿਆ ਕੀਤੀ, ਉਹ (ਮੌਹ ਵਿਚ ਡਾਰਕ ਹੋਣ ਤੋਂ) ਬਚ ਜਾਂਦੇ ਹਨ । ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ, ਉਹ (ਇਸ ਸਰੀਰ ਦੇ ਮੌਹ ਵਿਚ ਫਸ ਕੇ) ਮਰਦਾ ਹੈ ਜੰਮਦਾ ਹੈ, ਜੰਮਦਾ ਹੈ ਮਰਦਾ ਹੈ । ਗੁਰੂ ਦੀ ਸਰਨ ਨਾਹ ਪੈਣ ਵਾਲੇ ਮਨੁੱਖ (ਸਰੀਰਕ ਮੌਹ ਵਿਚ ਫਸ ਕੇ) ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ, ਅੰਤ ਵੇਲੇ ਜਾਂਦੇ ਹੋਏ ਹੱਥ ਮਲਦੇ ਹੀ ਜਾਂਦੇ ਹਨ, ਪਰਮਾਤਮਾ ਦਾ ਨਾਮ ਸਿਮਰਨ ਤੋਂ ਬਿਨਾ ਉਹਨਾਂ ਨੂੰ (ਕਦੇ) ਸੁਖ ਨਸੀਬ ਨਹੀਂ ਹੁੰਦਾ ।

ਹੋ ਭਾਈ ! ਇਸ ਲੋਕ ਵਿਚ ਮਨੁੱਖ ਜੇਹੜੀ ਕਰਣੀ ਕਮਾਂਦਾ ਹੈ ਉਹੀ ਫਲ ਭੋਗਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਲੋਕ ਵਿਚ) ਆਪਣੀ ਇੱਜ਼ਤ ਗਵਾ ਲੈਂਦਾ ਹੈ । ਜਮ ਰਾਜ ਦੀ ਪੁਰੀ ਵਿਚ ਭੀ (ਪਰਲੋਕ ਵਿਚ ਭੀ ਉਸ ਦੇ ਆਤਮਕ ਜੀਵਨ ਵਾਸਤੇ) ਘੁੱਪ ਹਨੇਰਾ ਬਹੁਤ ਹਨੇਰਾ ਹੀ ਟਿਕਿਆ ਰਹਿੰਦਾ ਹੈ, (ਇਸ ਦੁਨੀਆ ਵਾਲਾ ਕੋਈ) ਭੈਣ ਭਰਾ ਉਸ ਲੋਕ ਵਿਚ ਸਹਾਇਤਾ ਨਹੀਂ ਕਰ ਸਕਦਾ ।

ਹੋ ਭਾਈ ! ਇਹ ਸਰੀਰ ਪੁਰਾਣਾ ਹੋ ਜਾਣ ਵਾਲਾ ਹੈ, ਇਸ ਨੂੰ ਬੁਢੇਪਾ (ਜ਼ਰੂਰ) ਆ ਜਾਂਦਾ ਹੈ (ਪਰ ਮਨੁੱਖ ਇਸ ਸਰੀਰ ਦੇ ਮੌਹ ਵਿਚ ਫਸਿਆ ਰਹਿੰਦਾ ਹੈ) । ੧।

ਕਾਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥ ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥ ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥ ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥ ਜਿਨੀ ਪੁਰਖੀ ਹਰਿਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥ ਕਾਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥ ੨ ॥ [ਪੰਨਾ ੫੮੫]

ਪਦ ਅਰਥ :-ਕਾਇਆ-ਸਰੀਰ । ਕੰਚਨੁ-ਸੋਨਾ, ਸੋਨੇ ਵਾਂਗ ਪਵਿਤ੍ਰ । ਤਾਂ-ਤਦੋਂ । ਲਏ ਮਿਲਾਏ-ਲਏ ਮਿਲਾਇ । ਭ੍ਰਮੁ-ਭਟਕਣਾ । ਨਾਮਿ-ਨਾਮ ਵਿਚ । ਸਮਾਏ-ਲੀਨ ਹੋ ਜਾਂਦਾ ਹੈ । ਮਿਲਿ ਪ੍ਰੀਤਮ-ਪ੍ਰੀਤਮ ਨੂੰ ਮਿਲ ਕੇ । ਅਨੰਦਿ-ਅਨੰਦ ਵਿਚ । ਪੁਰਖੀ-ਪੁਰਖਾਂ ਨੇ । ਹੰਉ-ਮੈਂ । ਤਿਨ ਕੈ ਪਾਏ-ਉਹਨਾਂ ਦੀ ਚਰਨੀਂ । ਲਾਗਉ-ਲਾਗਉਂ, ਮੈਂ ਲੱਗਦਾ ਹਾਂ । ੨।

ਅਰਥ :-ਹੇ ਭਾਈ ! (ਮਨੁੱਖ ਦਾ) ਇਹ ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੁੰਦਾ ਹੈ, ਜਦੋਂ ਗੁਰੂ (ਮਨੁੱਖ ਨੂੰ) ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ । (ਤਦੋਂ ਮਨੁੱਖ) ਸਦਾ ਬਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਤੇ, ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ । ਮਨੁੱਖ ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ । ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ ।

ਹੇ ਭਾਈ ! ਜਿੰਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਮਨੁੱਖ ਦਾ ਇਹ) ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ । ੨ ।

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥ ਬਿਨੁ ਸਤਿਗੁਰੁ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥ ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥ ਨਾਮਿ ਰਤੀਆ ਸੇ ਰੀਗਿ ਚਲੂਲਾ ਪਿਰ ਕੇ ਅੰਕਿ ਸਮਾਏ ॥ ਤਿਸੁ ਜੇਵਡੁ ਅਵਰੁ ਨ ਸੁਝਈ ਕਿਸੁ ਆਗੈ ਕਹੀਐ ਜਾਏ ॥ ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥ [ਪੰਨਾ ੫੮੫]

ਪਦ ਅਰਥ :-ਸਚਾ ਸਚੁ-ਸਦਾ ਕਾਇਮ ਰਹਿਣ ਵਾਲਾ ਪ੍ਰਭੂ । ਸਲਾਹੀਐ-ਸਲਾਹਿਆ ਜਾ ਸਕਦਾ ਹੈ । ਦੇਇ ਬੁਝਾਏ-ਦੇਇ ਬੁਝਾਇ, ਸਮਝਾ ਦੇਵੇ, ਸਿਫਤਿ ਸਾਲਾਹ ਕਰਨ ਦੀ ਸਮਝ ਬਖਸ਼ ਦੇਵੇ । ਭਰਮਿ-(ਮਾਇਆ ਦੀ) ਭਟਕਣਾ ਵਿਚ । ਭੁਲਾਣੀਆ-ਕੁਰਾਹੇ ਪੈ ਜਾਂਦੀਆਂ ਹਨ । ਦੇਸਨਿ-ਦੇਣਗੀਆਂ । ਆਗੈ-ਪਰ ਲੋਕ ਵਿਚ । ਜਾਏ-ਜਾਇ, ਜਾ ਕੇ । ਦੇਨਿ-ਦੇਂਦੀਆਂ ਹਨ । ਅਵਗੁਣਿ-ਔਗਣ ਦੇ ਕਾਰਨ। ਪਛੁਤਾਏ-(ਜੀਵ-ਇਸ਼ਤੀ) ਪਛੁਤਾਂਦੀ ਹੈ । ਕਮਾਏ-ਸਹੇੜਦੀ ਹੈ । ਨਾਮਿ-ਨਾਮ ਵਿਚ । ਰੀਗਿ-

ਰੰਗ ਵਿਚ । ਚਲੂਲਾ-ਗੂੜ੍ਹਾ । ਅੰਕਿ-ਗੋਦ ਵਿਚ, ਗਲਵੱਕੜੀ ਵਿਚ । ਸਮਾਏ-
ਸਮਾਇ, ਲੀਨ ਹੋ ਕੇ । ਤਿਸੁ ਜੇਵਡੁ-ਉਸ ਪਰਮਾਤਮਾ ਦੇ ਬਰਾਬਰ ਦਾ । ਜਾਏ-ਜਾਇ,
ਜਾ ਕੇ ।੩।

ਅਰਥ :-ਹੇ ਭਾਈ ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫਤਿ
ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫਤਿ ਸਾਲਾਹ ਕਰਨ ਦੀ) ਅਕਲ
ਦੇ ਦੇਵੇ । ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ ਮਾਇਆ ਦੀ) ਭਟਕਣਾ ਵਿਚ
ਪੈ ਕੇ ਕੁਰਾਹੇ ਪੈ ਜਾਂਦੀਆਂ ਹਨ, ਤੇ, ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ ।
ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ ।

ਹੇ ਭਾਈ ! ਜੇਹੜੀ ਜੀਵ-ਇਸਤ੍ਰੀ ਔਗਣ ਵਿਚ ਫਸ ਜਾਂਦੀ ਹੈ, ਉਹ ਆਖਰ
ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ । ਪਰਮਾਤਮਾ ਦੇ ਨਾਮ ਵਿਚ
ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-
ਰੰਗ ਵਿਚ (ਮਸਤ ਰਹਿੰਦੀਆਂ ਹਨ) ।

ਹੇ ਭਾਈ ! ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ
ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ)
ਦੱਸਿਆ ਨਹੀਂ ਜਾ ਸਕਦਾ । (ਪਰ) ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ
ਸਿਫਤਿ ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜੇ ਗੁਰੂ (ਸਿਫਤਿ ਸਾਲਾਹ ਕਰਨ ਦੀ)
ਸਮਝ ਬਖਸ਼ ਦੇਵੇ ।੩।

ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥ ਸੇ ਜਨ
ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥ ਤਿਨ ਮਿਲਿਆ ਮਲੁ
ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥ ਨਾਮੁ ਨਿਰੰਜਨੁ ਅਗਮੁ
ਅਗੋਚਰੁ ਸਤਿਗੁਰਿ ਦੀਆ ਬੁਝਾਏ ॥ ਅਨਦਿਨੁ ਭਗਤਿ ਕਰਹਿ ਰੰਗਿ ਰਾਤੇ
ਨਾਨਕ ਸਚਿ ਸਮਾਏ ॥ ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ
ਲਾਗਉ ਪਾਏ ॥੪॥੪॥ [ਪੰਨਾ ੫੮੫]

ਪਦ ਅਰਥ :-ਸਚੇ-ਸਦਾ-ਬਿਰ, ਅਭੋਲ-ਚਿੱਤ । ਸਰਿ-ਸਰੋਵਰ ਵਿਚ । ਨਾਏ-
ਨ੍ਰਾਏ, ਇਸਨਾਨ ਕਰ ਲੈਂਦਾ ਹੈ । ਸਹਜਿ-ਆਤਮਕ ਅਭੋਲਤਾ ਵਿਚ । ਸੁਭਾਏ-ਸੁਭਾਇ,
ਪ੍ਰੇਮ ਵਿਚ । ਸਤਿਗੁਰਿ-ਗੁਰੂ ਨੇ । ਅਨਦਿਨੁ-ਹਰ ਰੋਜ਼ । ਸਚਿ-ਸਦਾ-ਬਿਰ ਹਰੀ ਵਿਚ ।
ਸਮਾਏ-ਸਮਾਇ, ਲੀਨ ਰਹਿ ਕੇ ।੪।

ਅਰਥ :-ਜਿੰਨ੍ਹਾਂ ਨੇ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਕੀਤੀ, ਮੈਂ ਉਹਨਾਂ

ਦੇ ਚਰਨੀਂ ਲੱਗਦਾ ਹਾਂ । ਉਹ ਮਨੁੱਖ ਅਭੋਲ-ਚਿੱਤ ਹੋ ਜਾਂਦੇ ਹਨ, ਪਵਿੱਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ । ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ । (ਜੇਹੜਾ ਮਨੁੱਖ ਉਹਨਾਂ ਦਾ ਦਰਸ਼ਨ ਕਰਦਾ ਹੈ, ਉਹ ਮਨੁੱਖ) ਸਦਾ-ਬਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ, ਉਹ ਸਦਾ-ਬਿਰ ਹਰੀ ਵਿਚ ਲੀਨ ਹੋ ਜਾਂਦਾ ਹੈ । ਆਤਮਕ ਅਭੋ-ਲਤਾ ਵਿਚ ਟਿਕ ਜਾਂਦਾ ਹੈ, ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ ! ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ । ਜਿੰਨ੍ਹਾਂ ਨੂੰ ਗੁਰੂ ਨੇ (ਪ੍ਰਭੂ ਦੀ) ਸੂਝ ਦਿੱਤੀ, ਉਹ, ਹੇ ਨਾਨਕ ! ਸਦਾ-ਬਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਹੋਏ ਪ੍ਰਭੂ ਦੀ ਭਗਤੀ ਕਰਦੇ ਰਹਿੰਦੇ ਹਨ ।

ਹੇ ਭਾਈ ! ਜਿੰਨ੍ਹਾਂ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫਤਿ ਸਾਲਾਹ ਕਰਨ ਦਾ ਉੱਦਮ ਫੜ ਲਿਆ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ ।੪।੪।

੧ ਓ ਸਤਿਗੁਰਪ੍ਰਸਾਦਿ ॥

ਵਡਹੰਸ ਕੀ ਵਾਰ ਮਹਲਾ ੪ ॥

ਵਾਰ ਦਾ ਭਾਵ

ਪਉੜੀ ਵਾਰ—

(੧) ਜਿਸ ਪਰਮਾਤਮਾ ਨੇ ਅਦ੍ਰਿਸ਼ਟ ਰੂਪ ਤੋਂ ਸਰੂਪ ਵਾਲਾ ਹੋ ਕੇ ਇਹ ਜਗਤ ਰਚਿਆ ਹੈ, ਜੋ ਸਭ ਕੁਝ ਕਰਨ ਦੇ ਸਮਰੱਥ ਹੈ ਤੇ ਜੋ ਸਭ ਜੀਵਾਂ ਨੂੰ ਅਣਮੰਗਿਆ ਦਾਨ ਦੇਂਦਾ ਹੈ ਉਸ ਦੀ ਬੰਦਗੀ ਦਾ ਖ਼ੈਰ ਸਤਿਗੁਰੂ ਪਾਸੋਂ ਹੀ ਮਿਲਦਾ ਹੈ ।

(੨) ਸਤਿਗੁਰੂ ਦੇ ਅੰਦਰ ਪਰਮਾਤਮਾ ਪ੍ਰਤੱਖ ਪਰਗਟ ਹੈ, ਕਿਉਂਕਿ ਗੁਰੂ ਅਪਣੇ ਮਿਟਾ ਕੇ ਪਰਮਾਤਮਾ ਨਾਲ ਇੱਕ-ਰੂਪ ਹੋ ਜਾਂਦਾ ਹੈ । ਗੁਰੂ ਹੋਰ ਲੋਕਾਂ ਨੂੰ ਭੀ ਪਰਮਾਤਮਾ ਨੇੜੇ ਅੰਗ-ਸੰਗ ਵਿਖਾ ਕੇ ਵਿਕਾਰਾਂ ਤੋਂ ਬਚਾ ਲੈਂਦਾ ਹੈ ਤੇ ਸੋਹਣੇ ਰਸਤੇ ਪਾ ਦੇਂਦਾ ਹੈ ।

(੩) ਸਤਿਗੁਰੂ ਹੀ ਮਨੁੱਖ ਨੂੰ ਪਰਮਾਤਮਾ ਦੇ ਮਿਲਣ ਦਾ ਰਾਹ ਵੱਸਦਾ ਹੈ, ਮਨੁੱਖ

ਦੇ ਮਨ ਵਿਚੋਂ ਮੌਰ ਦਾ ਹਨੇਰਾ ਦੂਰ ਕਰ ਕੇ ਉਸ ਨੂੰ ਪ੍ਰਭੂ ਦੀ ਯਾਦ ਵਿਚ ਜੋੜਦਾ ਹੈ ।

(੪) ਸਤਿਗੁਰੂ ਸਿੱਖ ਨੂੰ ਸਤਸੰਗ ਵਿਚ ਸਾਂਝੀਵਾਲ ਬਣਾਂਦਾ ਹੈ, ਕਿਉਂਕਿ ਸਤਸੰਗ ਵਿਚ ਜਾ ਕੇ ਸਹਜ ਸੁਭਾਇ ਹੀ ਮਨੁੱਖ ਸਿਮਰਨ ਵਿਚ ਲੱਗ ਪੈਂਦਾ ਹੈ, ਓਥੇ ਹੁੰਦੀ ਹੀ ਪਰਮਾਤਮਾ ਦੇ ਗੁਣਾਂ ਦੀ ਵਿਚਾਰ ਹੈ ।

(੫) ਪਰਮਾਤਮਾ ਦੀ ਸਿਫਤਿ ਸਾਲਾਹ ਦੀਆਂ ਗੱਲਾਂ ਸੁਣਾ ਕੇ ਗੁਰੂ ਮਨੁੱਖ ਨੂੰ ਪਰਮਾਤਮਾ ਦੀ ਹੋਂਦ ਦੀ ਸੂਝ ਪਾ ਦੇਂਦਾ ਹੈ, ਬੰਦਗੀ ਵਿਚ ਜੋੜ ਕੇ ਤ੍ਰਿਸ਼ਨਾ ਆਦਿਕ ਤੋਂ ਬਚਾਂਦਾ ਹੈ ਤੇ ਸੰਤੋਖ ਵਾਲਾ ਜੀਵਨ ਜੀਉਣ ਦੀ ਜਾਚ ਸਿਖਾਂਦਾ ਹੈ ।

(੬) ਸਤਿਗੁਰੂ ਦੇ ਉਪਦੇਸ਼ ਦੀ ਬਰਕਤਿ ਨਾਲ ਮਨੁੱਖ ਪਰਾਈ ਆਸ ਤਿਆਗਦਾ ਹੈ; ਗੁਰੂ ਦੀ ਬਾਣੀ ਦੀ ਰਾਹੀਂ ਪ੍ਰਭੂ ਦੀ ਸਿਫਤਿ ਸਾਲਾਹ ਕਰ ਕੇ ਮਨੁੱਖ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਕਿਉਂਕਿ ਇਸ ਦੇ ਅੰਦਰ ਇਕ ਪਰਮਾਤਮਾ ਦੀ ਯਾਦ ਦੀ ਤਾਂਘ ਵਧ ਜਾਂਦੀ ਹੈ :

(੭) ਸਤਿਗੁਰੂ ਦੀ ਅਗਵਾਈ ਵਿਚ ਜਿਉਂ ਜਿਉਂ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਇਸ ਦੇ ਅੰਦਰੋਂ ਹਉਮੈ ਦੂਰ ਹੁੰਦੀ ਹੈ, ਅਉਗਣ ਮਿਟਦੇ ਹਨ ਤੇ ਜੀਵਨ ਦਾ ਆਸਰਾ ਪਰਮਾਤਮਾ ਨੇੜੇ ਅੰਗ-ਸੰਗ ਦਿੱਸਣ ਲੱਗ ਪੈਂਦਾ ਹੈ ।

(੮) ਪਰਮਾਤਮਾ ਇਹਨਾਂ ਅੱਖਾਂ ਨਾਲ ਦਿੱਸਦਾ ਨਹੀਂ; ਪਰ ਸਤਿਗੁਰੂ ਮਨੁੱਖ ਨੂੰ ਉਸ ਦੇ ਗੁਣ ਸੁਣਾ ਸੁਣਾ ਕੇ ਇਹ ਦ੍ਰਿੜ੍ਹ ਕਰਾ ਦੇਂਦਾ ਹੈ ਕਿ ਉਹ ਸਭ ਜੀਵਾਂ ਦਾ ਮਾਲਕ ਹਰੇਕ ਦੇ ਦਿਲ ਦੀ ਜਾਣਦਾ ਹੈ ਤੇ ਸਭ ਕੁਝ ਕਰਨ ਦੇ ਸਮਰੱਥ ਹੈ; ਇਸ ਤਰ੍ਹਾਂ ਗੁਰੂ ਮਨੁੱਖ ਦੇ ਮਨ ਵਿਚ ਪਰਮਾਤਮਾ ਦੇ ਅੰਗ-ਸੰਗ ਹੋਣ ਦਾ ਵਿਸ਼ਵਾਸ ਪੈਦਾ ਕਰ ਦੇਂਦਾ ਹੈ ।

(੯) ਸਤਿਗੁਰੂ ਦਾ ਮਨ ਪਵਿੱਤ੍ਰ ਹੁੰਦਾ ਹੈ, ਗੁਰੂ ਸ਼ਾਹਾਂ ਦਾ ਸ਼ਾਹ ਹੈ ਜਿਸ ਪਾਸ ਪ੍ਰਭੂ ਦੇ ਨਾਮ ਦਾ ਖਜ਼ਾਨਾ ਹੈ; ਗੁਰੂ ਦੇ ਅੰਦਰ ਬਿਬੇਕ ਵਾਲੀ ਮਤਿ ਹੋਣ ਕਰਕੇ, ਉਸ ਨੂੰ ਹਰ ਥਾਂ ਪਰਮਾਤਮਾ ਹੀ ਪਰਮਾਤਮਾ ਦਿੱਸਦਾ ਹੈ ।

(੧੦) ਲੋੜਾਂ ਦਾ ਮਾਰਿਆ ਹੋਇਆ ਮਨੁੱਖ ਬੰਦਿਆਂ ਦੇ ਦਰ ਤੇ ਜਾ ਕੇ ਹੌਲਾ ਪੈਂਦਾ ਹੈ; ਪਰ, ਸਭ ਜੀਵਾਂ ਦਾ ਇੱਕ ਪਰਮਾਤਮਾ ਹੀ ਹੈ; ਜੋ ਮਨੁੱਖ ਉਸ ਦੇ ਦਰ ਤੇ ਸਵਾਲੀ ਹੁੰਦਾ ਹੈ, ਉਸ ਦੀ ਮੁਰਾਦ ਭੀ ਪੂਰੀ ਹੁੰਦੀ ਹੈ ਤੇ ਪ੍ਰਭੂ ਦਾ ਨਾਮ ਸਿਮਰਨ ਦੀ ਬਰਕਤਿ ਨਾਲ ਉਸ ਦੀ ਮਾਇਆ ਵਾਲੀ ਭੁੱਖ ਹੀ ਮਿਟ ਜਾਂਦੀ ਹੈ ।

(੧੧) ਇਹ 'ਨਾਮ' ਸਤਿਗੁਰੂ ਪਾਸੋਂ ਹੀ ਮਿਲਦਾ ਹੈ; ਗੁਰੂ ਨਾਮ ਦਾ, ਮਾਨੋ, ਖਜ਼ਾਨਾ ਹੈ, ਭਾਗਾਂ ਵਾਲੇ ਮਨੁੱਖ ਗੁਰੂ ਨਾਲ ਇਸ ਪਦਾਰਥ ਦੀ ਭਿਆਲੀ ਪਾਂਦੇ ਹਨ, 'ਨਾਮ' ਦਾ ਵਪਾਰ ਕਰਦੇ ਹਨ ਤੇ ਜੱਗ ਤੋਂ ਅਸਲ ਲਾਭ ਖੱਟ ਕੇ ਜਾਂਦੇ ਹਨ ।

(੧੨) ਗੁਰੂ ਜਿਸ ਮਨੁੱਖ ਦੇ ਹਿਰਦੈ ਵਿਚ 'ਨਾਮ' ਦ੍ਰਿੜ੍ਹ ਕਰਦਾ ਹੈ, ਉਸ ਦੇ ਅੰਦਰੋਂ ਹਉਮੈ ਤੇ ਦੁਬਿਧਾ ਨਿਕਲ ਜਾਂਦੀ ਹੈ ਉਸ ਦਾ ਮਨ ਪ੍ਰੇਮ ਦੀ ਰੰਗਣ ਨਾਲ ਰੰਗਿਆ ਜਾਂਦਾ ਹੈ। ਉਸ ਨੂੰ ਯਕੀਨ ਆ ਜਾਂਦਾ ਹੈ ਕਿ ਜਗਤ ਵਿਚ ਅਸਲ ਸੰਗੀ ਪ੍ਰਭੂ ਦਾ ਨਾਮ ਹੀ ਹੈ।

(੧੩) ਪਿਛਲੇ ਸਮਿਆਂ ਦੇ ਮਹਾਂਪੁਰਖ ਵੱਲ ਹੀ ਵੇਖ ਲਓ; ਪ੍ਰਹਿਲਾਦ, ਜਨਕ, ਵਸਿਸ਼ਠ ਆਦਿਕ ਸਭ ਨੂੰ ਗੁਰੂ ਦੀ ਸ਼ਰਨ ਪਿਆਂ ਹੀ ਨਾਮ ਸਿਮਰਨ ਦੀ ਦਾਤਿ ਮਿਲੀ; ਗੁਰੂ ਤੋਂ ਬਿਨਾ ਕਿਸੇ ਨੂੰ ਨਹੀਂ ਮਿਲੀ।

(੧੪) ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪਏ, ਸਾਰਾ ਜਗਤ ਉਸ ਦੇ ਅੱਗੇ ਨਿਉਂਦਾ ਹੈ; ਉਸ ਮਨੁੱਖ ਨੂੰ ਜਗਤ ਵਿਚ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ; ਪਰ ਇਹ ਬਰਕਤਿ ਪ੍ਰਭੂ ਦੀ ਮੋਹਰ ਨਾਲ ਉਸ ਨੂੰ ਹੀ ਨਸੀਬ ਹੁੰਦੀ ਹੈ ਜੋ ਗੁਰੂ ਦੀ ਸ਼ਰਨ ਪਏ।

(੧੫) ਬੰਦਗੀ ਕਰਨ ਨਾਲ ਮਨੁੱਖ ਇਸ ਸਰਧਾ ਤੇ ਆ ਟਿਕਦਾ ਹੈ ਕਿ ਅਸਲ ਅੰਗ ਸਾਕ ਪਰਮਾਤਮਾ ਹੀ ਹੈ, ਦੁਖ ਸੁਖ ਵੇਲੇ ਅਸਲ ਸਲਾਹਕਾਰ ਤੇ ਸਾਥੀ ਉਸ ਦਾ ਨਾਮ ਹੀ ਹੈ। ਸਿੱਟਾ ਇਹ ਨਿਕਲਦਾ ਹੈ ਕਿ ਜਿਤਨਾ ਚਿਰ ਏਥੇ ਜੀਉਂਦਾ ਹੈ ਮਨੁੱਖ ਵਿਕਾਰਾਂ ਤੋਂ ਬਚਿਆ ਰਹਿੰਦਾ ਹੈ, ਤੇ ਏਥੋਂ ਤੁਰਨ ਲੱਗਿਆਂ ਭੀ ਵਿਕਾਰਾਂ ਦੀ ਕੋਈ ਪੰਡ ਲੈ ਕੇ ਨਹੀਂ ਤੁਰਦਾ।

(੧੬) ਬੰਦਗੀ ਵਾਲੇ ਨੂੰ ਪ੍ਰਭੂ ਦਾ ਨਾਮ ਹੀ ਹਰ ਥਾਂ ਰੱਖਾ ਦਿੱਸਦਾ ਹੈ, ਜਗਤ ਤੋਂ ਤੁਰਨ ਲੱਗਿਆਂ ਭੀ 'ਨਾਮ' ਹੀ ਉਸ ਨੂੰ ਮਾਇਆ ਦੀ ਜਵੜੀ ਤੋਂ ਛਡਾਂਦਾ ਹੈ; ਪਰ ਇਸ ਹਰੀ-ਨਾਮ ਦੀ ਸਮਝ ਸਤਿਗੁਰੂ ਪਰਉਪਕਾਰੀ ਤੋਂ ਹੀ ਪੈਂਦੀ ਹੈ।

(੧੭) ਜਗਤ ਵਿਚ ਕੋਈ ਤਾਂ ਸੋਹਣੇ ਸੁਆਦਲੇ ਖਾਣੇ ਖਾਣ ਵਿਚ ਮਸਤ ਹੈ, ਕੋਈ ਸੋਹਣੇ ਕੱਪੜੇ ਪਹਿਨਣ ਵਿਚ ਮਗਨ ਹੈ, ਕੋਈ ਨਿਰਾ ਵਣਜ ਵਪਾਰ ਵਿਚ ਰੁੱਖਾ ਪਿਆ ਹੈ; ਪਰ, ਬੰਦਗੀ ਵਾਲੇ ਨੂੰ ਜੋ ਰਸ 'ਨਾਮ' ਵਿਚ ਹੈ, ਉਹ ਇਹਨਾਂ ਚੀਜ਼ਾਂ ਵਿਚ ਨਹੀਂ ਮਿਲਦਾ। ਹਾਂ, ਇਸ ਲਗਨ ਵਾਲਾ ਹੁੰਦਾ ਕੋਈ ਵਿਰਲਾ ਹੈ ਜਿਸ ਤੇ ਮੋਹਰ ਹੋਵੇ ਤੇ ਜੋ ਗੁਰੂ ਦੀ ਸ਼ਰਨ ਆਵੇ।

(੧੮) ਉਹ ਮਨੁੱਖ ਭਾਗਾਂ ਵਾਲਾ ਹੈ ਜੋ ਗੁਰੂ ਦੀ ਸ਼ਰਨ ਪੈ ਕੇ ਗੁਰੂ ਦੀ ਰਜ਼ਾ ਵਿਚ ਤੁਰ ਕੇ ਪਰਮਾਤਮਾ ਦਾ ਨਾਮ ਸਿਮਰਦਾ ਹੈ, ਸਿਮਰਨ ਦੀ ਬਰਕਤ ਨਾਲ ਉਸ ਦੇ ਮਨ ਵਿਚ ਖੁਸ਼ੀ ਤੇ ਖਿੜਾਉ ਪੈਦਾ ਹੁੰਦਾ ਹੈ।

(੧੯) ਸਤਿਗੁਰੂ ਦੀ ਸ਼ਰਨ ਪਿਆਂ ਮਨ ਵਿਚ ਸ਼ਾਂਤੀ ਪੈਦਾ ਹੁੰਦੀ ਹੈ, ਪਰਮਾਤਮਾ ਦੇ ਨਾਮ ਵਿਚ ਸੁਰਤਿ ਜੁੜਦੀ ਹੈ, ਤੇ ਵੈਰੀ ਨਾਲ ਭੀ ਮਿਤ੍ਰ-ਭਾਵਨਾ ਬਣ ਜਾਂਦੀ ਹੈ।

(੨੦) ਜੋ ਮਨੁੱਖ ਪਰਮਾਤਮਾ ਦੇ ਨਾਮ ਨੂੰ ਜ਼ਿੰਦਗੀ ਦਾ ਆਸਰਾ ਬਣਾਂਦਾ ਹੈ, ਉਸ ਦੀਆਂ ਹੋਰ ਸਾਰੀਆਂ ਲਾਲਸਾ ਮਿਟ ਜਾਂਦੀਆਂ ਹਨ, ਉਸ ਨੂੰ ਹਰੇਕ ਜੀਵ ਵਿਚ ਪ੍ਰਭੂ ਹੀ ਵੱਸਦਾ ਦਿੱਸਦਾ ਹੈ ।

(੨੧) ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਨਾਮ ਜਪਦਾ ਹੈ ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪਰਮਾਤਮਾ ਆਪ ਹੀ ਸਭ ਜੀਵਾਂ ਨੂੰ ਪੈਦਾ ਕਰਨ ਵਾਲਾ ਹੈ, ਹਰੇਕ ਵਿਚ ਮੌਜੂਦ ਹੈ, ਮਾਰਨ ਵਾਲਾ ਭੀ ਉਹ ਆਪ ਹੈ ਤੇ ਰੱਖਣ ਵਾਲਾ ਭੀ ਉਹ ਆਪ । ਇਸ ਸਰਧਾ ਨਾਲ ਜਿਉਂ ਜਿਉਂ ਉਹ ਸਿਮਰਨ ਕਰਦਾ ਹੈ, ਤਿਉਂ ਤਿਉਂ ਕੋਈ ਚਿੰਤਾ ਫਿਕਰ ਉਸ ਨੂੰ ਪੋਹ ਨਹੀਂ ਸਕਦਾ ।

ਸਮੁੱਚਾ ਭਾਵ—

(੧) (ਪਉੜੀ ਨੰ: ੧, ੨): ਪ੍ਰਭੂ ਹਰੇਕ ਜੀਵ ਵਿਚ ਮੌਜੂਦ ਹੈ, ਪਰ ਇਹ ਪ੍ਰਤੱਖ ਯਕੀਨ ਕੇਵਲ ਗੁਰੂ ਨੂੰ ਹੁੰਦਾ ਹੈ, ਇਸ ਵਾਸਤੇ ਪ੍ਰਭੂ ਦੀ ਬੰਦਗੀ ਦਾ ਖ਼ੈਰ ਗੁਰੂ ਪਾਸੋਂ ਹੀ ਮਿਲ ਸਕਦਾ ਹੈ ।

(੨) (ਪਉੜੀ ਨੰ ੩ ਤੋਂ ੧੩) : ਗੁਰੂ ਦੀ ਸੰਗਤਿ ਵਿਚ ਰਹਿ ਕੇ ਜਿਉਂ ਜਿਉਂ ਮਨੁੱਖ ਪ੍ਰਭੂ ਦੀ ਯਾਦ ਵਿਚ ਜੁੜਦਾ ਹੈ ਤਿਉਂ ਤਿਉਂ ਇਸ ਦੇ ਅੰਦਰੋਂ ਮੋਹ ਦਾ ਹਨੇਰਾ, ਮਾਇਆ ਦੀ ਤ੍ਰਿਸ਼ਨਾ ਤੇ ਹਉਮੈ ਮਿਟ ਜਾਂਦੀ ਹੈ, ਪ੍ਰਭੂ ਅੰਗ-ਸੰਗ ਦਿੱਸਣ ਲੱਗ ਪੈਂਦਾ ਹੈ, ਇਹ ਯਕੀਨ ਬਣਦਾ ਜਾਂਦਾ ਹੈ ਕਿ ਜਗਤ ਵਿਚ ਅਸਲ ਸੰਗੀ ਹਰਿ-ਨਾਮ ਹੀ ਹੈ । ਪਿਛਲੇ ਮਹਾਂ ਪੁਰਖ ਪ੍ਰਹਿਲਾਦ ਜਨਕ, ਵਸ਼ਿਸ਼ਟ ਆਦਿਕ ਵਲ ਭੀ ਵੇਖ ਲਉ, ਗੁਰੂ ਤੋਂ ਬਿਨਾ ਕਿਸੇ ਨੂੰ ਪ੍ਰਾਪਤੀ ਨਹੀਂ ਹੋਈ ।

(੩) (ਪਉੜੀ ਨੰ: ੧੪ ਤੋਂ ੨੧) : ਗੁਰੂ-ਸਰਨ ਆਕੇ ਨਾਮ ਜਪਿਆਂ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ, ਅਸਲ ਅੰਗ-ਸਾਕ ਪ੍ਰਭੂ ਹੀ ਜਾਪਦਾ ਹੈ, ਉਹੀ ਹਰ ਥਾਂ ਰਾਖਾ ਦਿੱਸਦਾ ਹੈ, ਨਾਮ-ਰਸ ਜਗਤ ਦੇ ਰਸਾਂ ਨਾਲੋਂ ਮਿੱਠਾ ਲੱਗਦਾ ਹੈ ਹਰ ਵੇਲੇ ਮਨ ਖਿੜਿਆ ਰਹਿੰਦਾ ਹੈ, ਮਿਤ੍ਰ ਵੈਰੀ ਇਕ-ਸਮਾਨ ਜਾਪਦੇ ਹਨ, ਹਰੇਕ ਜੀਵ ਵਿਚ ਰੱਬ ਹੀ ਦਿੱਸਦਾ ਹੈ, ਮਾਰਨ ਵਾਲਾ ਭੀ ਉਹੀ ਤੇ ਜਿਵਾਲਣ ਵਾਲਾ ਭੀ ਉਹੀ ਨਜ਼ਰੀ ਆਉਂਦਾ ਹੈ, ਇਸ ਵਾਸਤੇ ਜਗਤ ਦਾ ਕੋਈ ਡਰ ਪੋਹ ਨਹੀਂ ਸਕਦਾ ।

ਮੁੱਖ ਭਾਵ—

ਕੇਵਲ ਗੁਰੂ ਦੀ ਸਰਨ ਪਿਆਂ ਹੀ ਮਨੁੱਖ ਸਰਬ-ਵਿਆਪਕ ਪ੍ਰਭੂ ਦੀ ਬੰਦਗੀ ਕਰ ਸਕਦਾ ਹੈ, ਗੁਰੂ ਤੋਂ ਬਿਨਾ ਪ੍ਰਾਪਤੀ ਨਹੀਂ ਹੋ ਸਕਦੀ ।

ਵਡਹੰਸ ਕੀ ਵਾਰ ਮਹਲਾ ੪ [ਪੰਨਾ ੫੮੫]

ਲਲਾਂ ਬਹਲੀਮਾ ਕੀ ਧੁਨਿ ਗਾਵਣੀ

ਲਲਾਂ ਤੇ ਬਹਲੀਮਾ ਦੋ ਛੋਟੇ ਛੋਟੇ ਰਾਜਪੂਤ ਰਾਜੇ ਸਨ, ਕਾਂਗੜੇ ਦੇ ਇਲਾਕੇ ਵਿਚ। ਇਕ ਵਾਰੀ ਲਲਾਂ ਦੇ ਇਲਾਕੇ ਵਿਚ ਔੜ ਲੱਗ ਗਈ, ਉਸ ਨੇ ਆਪਣੀ ਪੈਦਾਵਾਰ ਦਾ ਛੇਵਾਂ ਹਿੱਸਾ ਦੇਣ ਦਾ ਇਕਰਾਰ ਕਰ ਕੇ ਬਹਲੀਮਾ ਦੀ ਨਹਿਰ ਤੋਂ ਪਾਣੀ ਲਿਆ। ਫਸਲ ਦਾ ਵੇਲਾ ਆਇਆ ਤਾਂ ਇਸ ਨੇ ਇਕਰਾਰ ਪੂਰਾ ਨਾ ਕੀਤਾ। ਦੋਹਾਂ ਵਿਚ ਲੜਾਈ ਹੋ ਪਈ ਪਰ ਬਹਲੀਮਾ ਜਿੱਤ ਗਿਆ। ਇਸ ਲੜਾਈ ਦਾ ਹਾਲ ਕਿਸੇ ਵਾਢੀ ਨੇ 'ਵਾਰ' ਵਿਚ ਗਾਂਵਿਆਂ, ਜਿਸ ਦਾ ਨਮੂਨਾ ਇਉਂ ਹੈ :-

ਕਾਲ ਲਲਾਂ ਦੇ ਦੇਸ਼ ਦਾ ਖੋਇਆ ਬਹਿਲੀਮਾ ॥
 ਹਿੱਸਾ ਛੁਟਾ ਮਨਾਇ ਕੈ ਜਲੁ ਨਹਰੋਂ ਦੀਨਾ ॥
 ਫਿਰਾਉਨੁ ਹੋਇ ਲਲਾਂ ਨੇ ਰਣ ਮੰਡਿਆ ਧੀਮਾ ॥
 ਭੇੜ ਦੁਹੁ ਦਿਸ ਮੱਚਿਆ ਸੱਟ ਪਈ ਅਜੀਮਾ ॥
 ਸਿਰ ਧੜ ਡਿੱਗੇ ਖੇਤ ਵਿਚ ਜਿਉ ਵਾਹਣ ਵੀਮਾ ॥
 ਦੇਖਿ ਮਾਰੇ ਲਲਾਂ ਬਹਲੀਮ ਨੇ ਰਣ ਮਹਿਬਰਛੀਮਾ ॥

ਸਤਿਗੁਰੂ ਜੀ ਨੇ ਆਗਿਆ ਕੀਤੀ ਹੈ ਕਿ ਇਸ ਵਾਰ ਦੀ ਸੁਰ ਤੇ ਗੁਰੂ ਰਾਮਦਾਸ ਜੀ ਦੀ ਇਹ ਵਡਹੰਸ ਦੀ ਵਾਰ ਗਾਉਣੀ ਹੈ।

ੴ ਸਤਿਗੁਰ ਪ੍ਰਸਾਦਿ ॥

ਸਲੋਕ ਮਃ ੩ ॥ ਸਬਦਿ ਰਤੇ ਵਡਹੰਸ ਹੈ ਸਚੁ ਨਾਮੁ ਉਰਿਧਾਰਿ ॥
 ਸਚੁ ਸੰਗ੍ਰਹਿ ਸਦ ਸਚਿ ਰਹਹਿ, ਸਚੈ ਨਾਮਿ ਪਿਆਰਿ ॥ ਸਦਾ ਨਿਰਮਲ
 ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥ ਨਾਨਕ ਹਉ ਤਿਨੁ ਕੈ
 ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥ ੧ ॥ [ਪੰਨਾ ੫੮੫]

ਪਦ ਅਰਥ :- ਵਡਹੰਸ-ਵਡੇ ਹੰਸ, ਵਡੇ ਬਿਬੇਕੀ। ਉਰਿ-ਹਿਰਦੇ ਵਿਚ।
 ਸੰਗ੍ਰਹਿ-ਇਕੱਠਾ ਕਰਦੇ ਹਨ। ਸਚਿ-ਸੱਚ ਵਿਚ। ਪਿਆਰਿ-ਪਿਆਰ ਦੇ ਕਾਰਨ।
 ਕਰਤਾਰਿ-ਕਰਤਾਰ ਨੇ। ਮੁਰਾਰਿ-ਪਰਮਾਤਮਾ।

ਅਰਥ :- ਜੋ ਮਨੁੱਖ ਸੱਚੇ ਨਾਮ ਨੂੰ ਹਿੰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ
 ਰੱਤੇ ਹੋਏ ਹਨ, ਉਹ ਵਡੇ ਬਿਬੇਕੀ (ਸੰਤ) ਹਨ; ਉਹ ਸੱਚਾ ਨਾਮ (ਰੂਪ ਧਨ)

ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ; ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ। ਹੇ ਨਾਨਕ! (ਆਖ—) ਜੇ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ। ੧।

ਮ: ੩ ॥ ਮੈ ਜਾਨਿਆ ਵਡਹੰਸੁ ਹੈ ਤਾ ਮੈ ਕੀਆ ਸੰਗੁ ॥ ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥ [ਪੰਨਾ ੫੮੫]

ਪਦ ਅਰਥ :—ਬਗੁ—ਬਗੁਲਾ, ਪਖੰਡੀ ਮਨੁੱਖ। ਜਨਮਿ—ਜਨਮ ਤੋਂ ਹੀ, ਮੁੱਢ ਤੋਂ ਹੀ। ਅੰਗੁ ਨ ਦੇਦੀ—ਪਾਸ ਨ ਬੈਠਦੀ।

ਅਰਥ :—ਮੈਂ ਸਮਝਿਆ ਸੀ ਕਿ ਇਹ ਕੋਈ ਵਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ; ਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ। ੨।

ਮ: ੩ ॥ ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥ ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥ [ਪੰਨਾ ੫੮੫]

ਪਦ ਅਰਥ :—ਤਲਿ—ਹੇਠਾਂ। ਸਿਰੁ ਤਲਿ, ਉਪਰਿ ਪਾਉ—ਸਿਰ ਹੇਠਾਂ ਤੇ ਪੈਰ ਉਤਾਂਹ ਨੂੰ, ਸਿਰ-ਪਰਨੇ ਹੋ ਕੇ।

ਅਰਥ :—ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੰਦਿਆ, ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ। ੩।

ਪਉੜੀ ॥ ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥ ਤੂ ਆਪੇ ਆਪਿ ਨਿਰੰਕਾਰੁ ਹੈ ਕੇ ਅਵਰੁ ਨ ਬੀਆ ॥ ਤੂ ਕਰਣ ਕਾਰਣੁ ਸਮਰਥੁ ਹੈ ਤੂ ਕਰਹਿ ਸੁ ਬੀਆ ॥ ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥ ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥ [ਪੰਨਾ ੫੮੫]

ਪਦ ਅਰਥ :—ਕਾਰਣੁ—ਮੁੱਢ। ਨਿਰੰਕਾਰੁ—ਨਿਰ-ਗੁਣ ਰੂਪ, ਜਿਸ ਦਾ ਕੋਈ ਖਾਸ ਸਰੂਪ ਨਹੀਂ। ਬੀਆ—ਦੂਜਾ। ਵਾਹੁ ਵਾਹੁ—ਧੰਨ।

ਅਰਥ :—ਹੇ ਪ੍ਰਭੂ! ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂ; ਤੇਰਾ ਕੋਈ ਖਾਸ ਸਰੂਪ ਨਹੀਂ ਹੈ (ਜੇ ਮੈਂ ਬਿਆਨ ਕਰ ਸਕਾਂ), ਤੇਰੇ ਵਰਗਾ ਕੋਈ ਦੂਜਾ ਨਹੀਂ ਹੈ। ਸਿ੍ਰਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੇ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ; ਤੂੰ

ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨ੍ਹਾਂ ਹੀ ਸਭ ਦਾਤਾਂ ਦੇ ਰਿਹਾ ਹੈਂ ।

(ਹੇ ਭਾਈ !) ਸਾਰੇ ਆਖਹੁ—ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤਿ (ਅਸਾਡੇ) ਮੂੰਹ ਵਿਚ ਪਾਈ ਹੈ (ਭਾਵ, ਅਸਾਨੂੰ ਨਾਮ ਦੀ ਦਾਤਿ ਬਖਸ਼ੀ ਹੈ) ।੧।

ਸਲੋਕੁ ਮਃ ੩ ॥ ਭੈ ਵਿਚਿ ਸਭੁ ਆਕਾਰੁ ਹੈ ਨਿਰਭਉ ਹਰਿ ਜੀਉ ਸੋਇ ॥ ਸਤਿਗੁਰਿ ਸੇਵਿਐ ਹਰਿ ਮਨਿ ਵਸੈ ਤਿਥੈ ਭਉ ਕਦੇ ਨ ਹੋਇ ॥ ਦੁਸਮਨੁ ਦੁਖੁ ਤਿਸ ਨੋ ਨੇੜਿ ਨ ਆਵੈ ਪੋਹਿ ਨ ਸਕੈ ਕੋਇ ॥ ਗੁਰਮੁਖਿ ਮਨਿ ਵੀਚਾਰਿਆ ਜੋ ਤਿਸੁ ਭਾਵੈ ਸੁ ਹੋਇ ॥ ਨਾਨਕ ਆਪੇ ਹੀ ਪਤਿ ਰਖਸੀ ਕਾਰਜ ਸਵਾਰੇ ਸੋਇ ॥੨॥ [ਪੰਨਾ ੫੮੬]

ਪਦ ਅਰਥ :- ਸਤਿਗੁਰਿ ਸੇਵਿਐ—ਜੇ ਗੁਰੂ ਦੀ ਦੱਸੀ ਕਾਰ ਕਰੀਏ, ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ। ਗੁਰਮੁਖਿ—ਜੋ ਮਨੁੱਖ ਗੁਰੂ ਦੇ ਰਾਹ ਤੇ ਤੁਰਦਾ ਹੈ, ਗੁਰੂ ਦੇ ਸਨਮੁਖ ਮਨੁੱਖ। ਤਿਸੁ—ਉਸ ਪ੍ਰਭੂ ਨੂੰ।

ਅਰਥ :- (ਜਗਤ ਦਾ) ਸਾਰਾ ਆਕਾਰ (ਭਾਵ, ਜਗਤ ਵਿਚ ਜੋ ਕੁਝ ਦਿੱਸ ਰਿਹਾ ਹੈ) ਡਰ ਦੇ ਅਧੀਨ ਹੈ, ਇਕ ਉਹ ਪਰਮਾਤਮਾ ਹੀ (ਜਿਸ ਨੇ ਇਹ ਜਗਤ ਬਣਾਇਆ ਹੈ) ਡਰ ਤੋਂ ਰਹਿਤ ਹੈ। ਜੇ ਗੁਰੂ ਦੇ ਦੱਸੇ ਹੋਏ ਰਾਹ ਉਤੇ ਤੁਰੀਏ ਤਾਂ (ਉਹ ਡਰ-ਰਹਿਤ) ਪ੍ਰਭੂ ਮਨ ਵਿਚ ਆ ਵੱਸਦਾ ਹੈ, (ਫਿਰ) ਉਸ ਮਨ ਵਿਚ ਕਦੇ (ਕੋਈ) ਡਰ ਨਹੀਂ ਵਿਆਪਦਾ, ਕੋਈ ਵੈਰੀ ਉਸ ਦੇ ਨੇੜੇ ਨਹੀਂ ਢੁੱਕਦਾ, ਕੋਈ ਦੁਖ ਉਸ ਨੂੰ ਪੋਹ ਨਹੀਂ ਸਕਦਾ।

ਹੇ ਨਾਨਕ ! ਗੁਰਮੁਖਾਂ ਦੇ ਮਨ ਵਿਚ ਇਹ ਵਿਚਾਰ ਉੱਠਦੀ ਹੈ ਕਿ ਜੇ ਕੁਝ ਪ੍ਰਭੂ ਨੂੰ ਦੰਗਾ ਲੱਗਦਾ ਹੈ ਉਹੀ ਹੁੰਦਾ ਹੈ; ਅਸਾਡੀ ਲਾਜ ਉਹ ਆਪ ਹੀ ਰੱਖੇਗਾ, (ਅਸਾਡੇ) ਕੰਮ ਉਹ ਆਪ ਹੀ ਸਵਾਰਦਾ ਹੈ।੧।

ਮਃ ੩ ॥ ਇਕਿ ਸਜਣ ਚਲੇ ਇਕਿ ਚਲਿ ਗਏ ਰਹਦੇ ਭੀ ਫੁਨਿ ਜਾਹਿ ॥ ਜਿਨੀ ਸਤਿਗੁਰੁ ਨ ਸੇਵਿਓ ਸੇ ਆਇ ਗਏ ਪਛੁਤਾਹਿ ॥ ਨਾਨਕ ਸਚਿ ਰਤੇ ਸੇ ਨ ਵਿਛੁੜਹਿ ਸਤਿਗੁਰੁ ਸੇਵਿ ਸਮਾਹਿ ॥੨॥ [ਪੰਨਾ ੫੮੬]

ਅਰਥ :- ਕੁਝ ਸੰਜਣ ਜਾਣ ਨੂੰ ਤਿਆਰ ਹਨ, ਕੁਝ ਕੂਚ ਕਰ ਗਏ ਹਨ, ਤੇ ਬਾਕੀ ਦੇ ਭੀ ਚਲੇ ਜਾਣਗੇ (ਭਾਵ, ਜਗਤ ਵਿਚ ਜੋ ਭੀ ਆਇਆ ਹੈ ਉਹ ਇਥੇ ਸਦਾ ਨਹੀਂ ਰਹਿ ਸਕਦਾ); ਪਰ, ਜਿੰਨ੍ਹਾਂ ਮਨੁੱਖਾਂ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ (ਜਗਤ ਵਿਚ) ਆ ਕੇ ਇਥੋਂ ਪਛੁਤਾਉਂਦੇ ਚਲੇ ਜਾਂਦੇ ਹਨ। ਹੇ ਨਾਨਕ ! ਜੇ ਮਨੁੱਖ ਸੱਚੇ ਨਾਮ ਵਿਚ ਰੰਗੇ ਹੋਏ ਹਨ ਉਹ (ਪਰਮਾਤਮਾ ਤੋਂ) ਨਹੀਂ ਵਿਛੁੜਦੇ, ਉਹ ਗੁਰੂ ਦੀ

ਦੱਸੀ ਸੇਵਾ ਕਰ ਕੇ (ਪ੍ਰਭੂ ਵਿਚ) ਜੁੜੇ ਰਹਿੰਦੇ ਹਨ ।੨।

ਪਉੜੀ ॥ ਤਿਸੁ ਮਿਲੀਐ ਸਤਿਗੁਰ ਸਜਣੈ ਜਿਸੁ ਅੰਤਰਿ ਹਰਿ
ਗੁਣਕਾਰੀ ॥ ਤਿਸੁ ਮਿਲੀਐ ਸਤਿਗੁਰ ਪ੍ਰੀਤਮੈ ਜਿਨਿ ਹੰਉਮੈ ਵਿਚਹੁ
ਮਾਰੀ ॥ ਸੋ ਸਤਿਗੁਰੁ ਪੂਰਾ ਧਨੁ ਧੰਨੁ ਹੈ ਜਿਨਿ ਹਰਿ ਉਪਦੇਸੁ ਦੇ ਸਭ
ਸ੍ਰੀਸ੍ਰੀ ਸਵਾਰੀ ॥ ਨਿਤ ਜਪਿਅਹੁ ਸੰਤਹੁ ਰਾਮ ਨਾਮੁ ਭਉਜਲ ਬਿਖੁ ਤਾਰੀ
॥ ਗੁਰਿ ਪੂਰੇ ਹਰਿ ਉਪਦੇਸਿਆ ਗੁਰ ਵਿਟਛਿਅਹੁ ਹੰਉ ਸਦ ਵਾਰੀ ॥੨॥
[ਪੰਨਾ ੫੮੬]

ਪਦ ਅਰਥ:—ਭਉਜਲ—ਸੰਸਾਰ ਸਮੁੰਦਰ । ਬਿਖੁ—ਜ਼ਹਿਰ । ਉਪਦੇਸਿਆ—ਨੇੜੇ
ਵਿਖਾਇਆ ਹੈ [ਦਿਸ਼-ਹੱਥ ਆਦਿਕ ਦੇ ਇਸ਼ਾਰੇ ਨਾਲ ਵਿਖਾਉਣਾ । ਉਪ—ਨੇੜੇ ।
ਉਪਦਿਸ਼—ਨੇੜੇ ਵਿਖਾ ਦੇਣਾ] ।

ਅਰਥ:—ਉਸ ਪਿਆਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, ਜਿਸ ਦੇ ਹਿਰਦੇ ਵਿਚ
ਗੁਣਾਂ ਦਾ ਸੋਮਾ ਪਰਮਾਤਮਾ ਵੱਸ ਰਿਹਾ ਹੈ; ਉਸ ਪ੍ਰੀਤਮ ਸਤਿਗੁਰੂ ਦੀ ਸਰਨ ਪੈਣਾ
ਚਾਹੀਦਾ ਹੈ, ਜਿਸ ਨੇ ਆਪਣੇ ਅੰਦਰੋਂ ਅਹੰਕਾਰ ਦੂਰ ਕਰ ਲਿਆ ਹੈ ।

“ਹੇ ਸੰਤ ਜਨੋਂ ! ਸੰਸਾਰ ਸਮੁੰਦਰ ਦੀ (ਮਾਇਆ-ਰੂਪ) ਜ਼ਹਿਰ ਤੋਂ ਪਾਰ
ਲੰਘਾਉਣ ਵਾਲਾ ਹਰਿ-ਨਾਮ ਜਪੋ” —ਪ੍ਰਭੂ-ਸਿਮਰਨ ਦੀ ਇਹ ਸਿੱਖਿਆ ਦੇ ਕੇ ਜਿਸ
ਸਤਿਗੁਰੂ ਨੇ ਸਾਰੀ ਸ੍ਰਿਸ਼ਟੀ ਨੂੰ ਸੋਹਣਾ ਬਣਾ ਦਿੱਤਾ ਹੈ, ਉਹ ਸਤਿਗੁਰੂ ਧੰਨ ਹੈ, ਉਹ
ਗੁਰੂ ਧੰਨ ਹੈ । ਆਪਣੇ ਸਤਿਗੁਰੂ ਤੋਂ ਪੈਂ ਸਦਕੇ ਹਾਂ, ਪੂਰੇ ਸਤਿਗੁਰੂ ਨੇ ਮੈਨੂੰ ਪਰਮਾਤਮਾ
ਨੇੜੇ ਵਿਖਾ ਦਿੱਤਾ ਹੈ ।੨।

ਸਲੋਕ ਮ: ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰ ॥
ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ
ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ
ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥
ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥
[ਪੰਨਾ ੫੮੬]

ਪਦ ਅਰਥ :—ਸਾਰੁ—ਤੱਤ, ਨਿਚੋੜ । ਸੁਖੀ ਹੂੰ ਸੁਖ—ਚੰਗੇ ਤੋਂ ਚੰਗੇ ਸੁਖ ਦਾ ।
ਐਥੈ—ਜਗਤ ਵਿਚ ।

ਅਰਥ :—ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ
(ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ
ਵਿਚ ਸੁਰਖਰੂਈ ਦਾ ਦਰਵਾਜ਼ਾ । (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ
ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ

ਹੈ, ਸੱਚਾ ਨਾਮ-ਰੂਪ ਆਸਰਾ ਮਿਲ ਜਾਂਦਾ ਹੈ, ਸੱਚੀ ਸੰਗਤਿ ਦੀ ਪ੍ਰਾਪਤੀ ਹੁੰਦੀ ਹੈ, ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ ।

(ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ-ਰੂ ਹੋ ਜਾਂਦਾ ਹੈ ।

ਪਰ, ਹੇ ਨਾਨਕ ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੋਹਰ ਦੀ ਨਜ਼ਰ ਕਰਦਾ ਹੈ ।੧।

ਮ: ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥
ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ
ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੇ ਦੁਖੁ ਕਮਾਵਣਾ ਮੁਇਆ
ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕ੍ਰੋਧਿ
ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨ ਹਠਿ ਕੰਮੁ ਨ ਆਵੈ ਰਾਸਿ ॥
ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੈ ਅਰਦਾਸਿ ॥ ਨਾਨਕ ਪੂਰਬਿ
ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ [ਪੰਨਾ ੫੮੬]

ਅਰਥ :- (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ (ਕਰਨ ਵਾਲਿਆਂ ਦਾ) ਜੀਉਣਾ ਤੇ ਵੱਸਣਾ ਫਿਟਕਾਰ-ਜੋਗ ਹੈ (ਕਿਉਂਕਿ) ਉਹ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇੱਕਠਾ ਕਰਨ) ਵਿਚ ਲੱਗੇ ਹੋਏ ਹਨ, ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਹੈ ਤੇ ਜ਼ਹਿਰ ਹੀ ਉਹਨਾਂ ਦੀ ਪੂੰਜੀ ਹੈ, ਜ਼ਹਿਰ ਹੀ ਉਹਨਾਂ ਦੀ ਖੁਰਾਕ ਹੈ, ਜ਼ਹਿਰ ਹੀ ਉਹਨਾਂ ਦੀ ਪੁਸ਼ਾਕ ਹੈ ਤੇ ਜ਼ਹਿਰ ਦੀਆਂ ਹੀ ਉਹ ਮਨੁੱਖ ਮੂੰਹ ਵਿਚ ਗਿਰਾਹੀਆਂ ਪਾ ਰਹੇ ਹਨ; ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੌਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ । ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ, ਕਾਮ, ਕ੍ਰੋਧ ਆਦਿਕ ਵਿਚ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ; ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ; (ਇਸ ਵਾਸਤੇ) ਮਨਮੁਖ ਮਨੁੱਖ ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ, ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਭਾਵ, ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ) ।

ਪਰ, ਹੇ ਨਾਨਕ ! (ਇਹ ਕਿਸੇ ਦੇ ਵੱਸ ਦੀ ਗੱਲ ਨਹੀਂ) ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਜੀਵ ਕਮਾਉਂਦੇ ਹਨ (ਭਾਵ, ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਕਿਰਤ ਕਮਾਈ ਜਾਂਦੇ ਹਨ) (ਇਸੇ ਤਰ੍ਹਾਂ) ਗੁਰੂ ਦੇ ਸਨਮੁਖ

ਰਹਿਣ ਵਾਲੇ ਬੰਦਿਆਂ ਦੀ ਸੁਰਤਿ ਨਾਮ ਵਿਚ ਜੁੜੀ ਰਹਿੰਦੀ ਹੈ' । ੨ ।

ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ
ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ
ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ
ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰੁ ਕੀ ਸਭ ਪਗੀ ਪਵਹੁ
ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਿਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ
ਹਰਿ ਭਗਤਿ ਭੰਡਾਰ ਲਹਾਇਆ ॥ ੩ ॥ [ਪੰਨਾ ੫੮੬]

ਪਦ ਅਰਥ :- ਦ੍ਰਿੜਾਇਆ—ਪੱਕਾ ਕਰ ਦਿੱਤਾ ਹੈ । ਜਗਦੀਸੁ—ਜਗਤ ਦਾ ਮਾਲਕ
[ਜਗਤ+ਈਸ] । ਨਿਮਖ—ਅੱਖ ਖਮਕਣ ਜਿਤਨਾ ਸਮਾ । ਨਿਮਖ ਨਿਮਖ—(ਭਾਵ,
ਹਰ ਵੇਲੇ । ਪੰਥੁ—ਰਸਤਾ । ਪਗੀ—ਪੈਰੀਂ । ਭੰਡਾਰ—ਖਜ਼ਾਨੇ ।

ਅਰਥ :- (ਹੇ ਭਾਈ !) ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ
ਵਿਚ) ਪੱਕਾ ਕਰਾਇਆ ਹੈ, ਉਸ ਸਾਧ-ਗੁਰੂ ਦੀ ਸੇਵਾ ਕਰੋ, ਜਿਸ ਗੁਰੂ ਨੇ ਜਗਤ ਦੇ
ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ
ਕਰੋ । (ਹੇ ਭਾਈ !) ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ,
ਉਸ ਦਾ ਹਰ ਵੇਲੇ ਦਰਸ਼ਨ ਕਰੋ; ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ) ਮਾਇਆ
ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ । (ਹੇ ਭਾਈ !) ਜਿਸ
ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖਜ਼ਾਨੇ ਲਭਾ ਦਿੱਤੇ ਹਨ, ਆਖੋ—ਉਹ ਗੁਰੂ ਧੰਨ ਹੈ, ਉਹ
ਗੁਰੂ ਧੰਨ ਹੈ । ੩ ।

ਸਲੋਕੁ ਮ: ੩ ॥ ਸਤਿਗੁਰਿ ਮਿਲਿਐ ਭੁਖ ਗਈ ਭੇਖੀ ਭੁਖ ਨ
ਜਾਇ ॥ ਦੁਖਿ ਲਗੈ ਘਰਿ ਘਰਿ ਫਿਰੈ ਅਗੈ ਦੂਣੀ ਮਿਲੈ ਸਜਾਇ ॥
ਅੰਦਰਿ ਸਹਜੁ ਨ ਆਇਓ ਸਹਜੇ ਹੀ ਲੈ ਖਾਇ ॥ ਮਨ ਹਠਿ ਜਿਸ ਤੇ
ਮੰਗਣਾ ਲੈਣਾ ਦੁਖੁ ਮਨਾਇ ॥ ਇਸੁ ਭੇਖੈ ਥਾਵਹੁ ਗਿਰਹੇ ਭਲਾ ਜਿਥਹੁ ਕੇ
ਵਰਸਾਇ ॥ ਸਬਦਿ ਰਤੇ ਤਿਨਾ ਸੋਝੀ ਪਈ, ਦੂਜੈ ਭਰਮਿ ਭੁਲਾਇ ॥
ਪਇਐ ਕਿਰਤਿ ਕਮਾਵਣਾ ਕਹਣਾ ਕਛੁ ਨ ਜਾਇ ॥ ਨਾਨਕ ਜੋ ਤਿਸੁ
ਭਾਵਹਿ ਸੇ ਭਲੇ ਜਿਨੁ ਕੀ ਪਤਿ ਪਾਵਹਿ ਥਾਇ ॥੧॥ [ਪੰਨਾ ੫੮੬]

ਪਦ ਅਰਥ :- ਭੇਖੀ—ਭੇਖ ਧਾਰਨ ਕੀਤਿਆਂ । ਅਗੈ—ਪਰਲੋਕ ਵਿਚ । ਸਹਜ—
ਅਭੇਲਤਾ, ਸੰਤੋਖ । ਦੁਖੁ ਮਨਾਇ—ਦੁੱਖ ਪੈਦਾ ਕਰ ਕੇ । ਥਾਵਹੁ—ਨਾਲੋਂ । ਵਰਸਾਇ—
ਕੰਮ ਸਵਾਰਦਾ ਹੈ । ਪਾਵਹਿ—ਤੂੰ ਪਾਉਂਦਾ ਹੈਂ ।

ਅਰਥ :-ਗੁਰੂ ਨੂੰ ਮਿਲਿਆਂ ਹੀ (ਮਨੁੱਖ ਦੇ ਮਨ ਦੀ) ਭੁੱਖ ਦੂਰ ਹੋ ਸਕਦੀ ਹੈ, ਭੇਖਾਂ ਨਾਲ ਤ੍ਰਿਸ਼ਨਾ ਨਹੀਂ ਜਾਂਦੀ; (ਭੇਖੀ ਸਾਧੂ ਤ੍ਰਿਸ਼ਨਾ ਦੇ) ਦੁੱਖ ਵਿਚ ਕਲਪਦੀ ਹੈ, ਘਰ ਘਰ ਭਟਕਦਾ ਫਿਰਦਾ ਹੈ, ਤੇ ਪਰਲੋਕ ਵਿਚ ਇਸ ਨਾਲੋਂ ਭੀ ਵਧੀਕ ਸਜ਼ਾ ਭੁਗਤਦਾ ਹੈ ।

ਭੇਖੀ ਸਾਧੂ ਦੇ ਮਨ ਵਿਚ ਸ਼ਾਂਤੀ ਨਹੀਂ ਆਉਂਦੀ, ਜਿਸ ਸ਼ਾਂਤੀ ਦੀ ਬਰਕਤਿ ਨਾਲ ਉਹ ਜੋ ਕੁਝ ਉਸ ਨੂੰ ਕਿਸੇ ਪਾਸੋਂ ਮਿਲੇ, ਲੈ ਕੇ ਖਾ ਲਏ (ਭਾਵ, ਤ੍ਰਿਪਤ ਹੋ ਜਾਏ); ਪਰ ਮਨ ਦੇ ਹਨ ਦੇ ਆਸਰੇ (ਭਿੱਖਿਆ) ਮੰਗਿਆਂ (ਦੋਹੀਂ ਧਿਰੀਂ) ਕਲੇਸ਼ ਪੈਦਾ ਕਰ ਕੇ ਹੀ ਭਿੱਖਿਆ ਲਈਦੀ ਹੈ । ਇਸ ਭੇਖ ਨਾਲੋਂ ਗ੍ਰਿਹਸਥ ਚੰਗਾ ਹੈ, ਕਿਉਂਕਿ ਇਥੋਂ ਮਨੁੱਖ ਆਪਣੀ ਆਸ ਪੂਰੀ ਕਰ ਸਕਦਾ ਹੈ ।

ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਰੱਤੇ ਜਾਂਦੇ ਹਨ, ਉਹਨਾਂ ਨੂੰ ਉੱਚੀ ਸੂਝ ਪ੍ਰਾਪਤ ਹੁੰਦੀ ਹੈ; ਪਰ, ਜੋ ਮਨੁੱਖ ਮਾਇਆ ਵਿਚ ਫਸੇ ਰਹਿੰਦੇ ਹਨ, ਉਹ ਭਟਕਦੇ ਹਨ । (ਇਸ ਬਾਰੇ ਕਿ ਕੋਈ ਚੰਗੇ ਰਾਹ ਪਿਆ ਹੈ ਤੇ ਕੋਈ ਮੰਦੇ ਪਾਸੇ) ਕੁਝ ਆਖਿਆ ਨਹੀਂ ਜਾ ਸਕਦਾ, (ਪਿਛਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੀ) ਕਾਰ ਕਮਾਉਣੀ ਪੈਂਦੀ ਹੈ ।

ਹੇ ਨਾਨਕ ! ਜੋ ਜੀਵ ਉਸ ਪ੍ਰਭੂ ਨੂੰ ਪਿਆਰੇ ਲੱਗਦੇ ਹਨ, ਉਹੀ ਚੰਗੇ ਹਨ, ਕਿਉਂਕਿ, ਹੇ ਪ੍ਰਭੂ ! ਤੂੰ ਉਹਨਾਂ ਦੀ ਇੱਜ਼ਤ ਬਾਇ ਪਾਉਂਦਾ ਹੈ (ਭਾਵ, ਲਾਜ ਰੱਖਦਾ ਹੈ) । ੧ ।

ਮਃ ੩ ॥ ਸਤਿਗੁਰਿ ਸੇਵਿਐ ਸਦਾ ਸੁਖੁ ਜਨਮ ਮਰਣ ਦੁਖੁ ਜਾਇ ॥
ਚਿੰਤਾ ਮੂਲਿ ਨ ਹੋਵਈ ਅਚਿੰਤੁ ਵਸੈ ਮਨਿ ਆਇ ॥ ਅੰਤਰਿ ਤੀਰਥੁ
ਗਿਆਨੁ ਹੈ ਸਤਿਗੁਰਿ ਦੀਆ ਬੁਝਾਇ ॥ ਮੈਲੁ ਗਈ ਮਨੁ ਨਿਰਮਲੁ ਹੋਆ
ਅੰਮ੍ਰਿਤਸਰਿ ਤੀਰਥਿ ਨਾਇ ॥ ਸਜਣ ਮਿਲੇ ਸਜਣਾ ਸਚੈ ਸਬਦਿ ਸੁਭਾਇ ॥
ਘਰ ਹੀ ਪਰਚਾ ਪਾਇਆ ਜੋਤੀ ਜੋਤਿ ਮਿਲਾਇ ॥ ਪਾਖੰਡਿ ਜਮਕਾਲੁ ਨਾ
ਛੋਡਈ ਲੈ ਜਾਸੀ ਪਤਿ ਗਵਾਇ ॥ ਨਾਨਕ ਨਾਮਿ ਰਤੇ ਸੇ ਉਬਰੇ ਸਚੇ
ਸਿਉ ਲਿਵ ਲਾਇ ॥ ੨ ॥ [ਪੰਨਾ ੫੮੭]

ਪਦ ਅਰਥ :-ਜਨਮ ਮਰਣ ਦੁਖ-ਜੰਮਣ ਤੋਂ ਲੈ ਕੇ ਮਰਨ ਤਕ ਦਾ ਦੁੱਖ, ਸਾਰੀ ਉਮਰ ਦਾ ਦੁੱਖ, ਮੌਤ ਦਾ ਸਹਿਮ ਜੋ ਸਾਰੀ ਉਮਰ ਪਿਆ ਰਹਿੰਦਾ ਹੈ ।

ਅਰਥ :-ਗੁਰੂ ਦੇ ਦੱਸੇ ਰਾਹ ਉੱਤੇ ਤੁਰਿਆਂ ਸਦਾ ਸੁਖ ਮਿਲਦਾ ਹੈ, ਸਾਰੀ ਉਮਰ ਦਾ ਦੁੱਖ ਦੂਰ ਹੋ ਜਾਂਦਾ ਹੈ; ਉੱਕਾ ਹੀ ਚਿੰਤਾ ਨਹੀਂ ਰਹਿੰਦੀ (ਕਿਉਂਕਿ) ਚਿੰਤਾ ਤੋਂ ਰਹਿਤ ਪ੍ਰਭੂ ਮਨ ਵਿਚ ਆ ਵੱਸਦਾ ਹੈ । ਮਨੁੱਖ ਦੇ ਅੰਦਰ ਹੀ ਗਿਆਨ (-ਰੂਪ) ਤੀਰਥ ਹੈ,

(ਜਿਸ ਮਨੁੱਖ ਨੂੰ) ਸਤਿਗੁਰੂ ਨੇ (ਇਸ ਤੀਰਥ ਦੀ) ਸਮਝ ਬਖਸ਼ੀ ਹੈ ਉਹ ਮਨੁੱਖ ਨਾਮ-ਅੰਮ੍ਰਿਤ ਦੇ ਸਰੋਵਰ ਵਿਚ, ਅੰਮ੍ਰਿਤ ਦੇ ਤੀਰਥ ਤੇ ਨ੍ਰਾਉਂਦਾ ਹੈ, ਤੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਮਨ ਦੀ ਵਿਕਾਰਾਂ ਦੀ) ਮੈਲ ਦੂਰ ਹੋ ਜਾਂਦੀ ਹੈ। ਸਤਿਗੁਰੂ ਦੇ ਸੱਚੇ ਸਬਦ ਦੀ ਬਰਕਤਿ ਨਾਲ ਸੁਤੇ ਹੀ ਸਤਸੰਗੀ ਸਤਸੰਗੀਆਂ ਨੂੰ ਮਿਲਦੇ ਹਨ, (ਸਤਸੰਗ ਦੀ ਰਾਹੀਂ (ਪ੍ਰਭੂ ਵਿਚ ਬਿਰਤੀ ਜੋੜ ਕੇ, ਹਿਰਦੇ-ਰੂਪ ਘਰ ਵਿਚ ਉਹਨਾਂ ਨੂੰ (ਪ੍ਰਭੂ-ਸਿਮਰਨ ਰੂਪ) ਆਹਰ ਮਿਲ ਜਾਂਦਾ ਹੈ।

ਪਰ, ਪਖੰਡ ਕੀਤਿਆਂ ਮੌਤ ਦਾ ਸਹਮ ਨਹੀਂ ਛੱਡਦਾ, (ਪਖੰਡ ਦੀ) ਇੱਜ਼ਤ ਮਿਟਾ ਕੇ ਮੌਤ ਇਸ ਨੂੰ ਲੈ ਤੁਰਦੀ ਹੈ। ਹੇ ਨਾਨਕ ! ਜੇ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਉਹ ਸਦਾ ਥਿਰ ਰਹਿਣ ਵਾਲੇ ਪ੍ਰਭੂ (ਦੇ ਚਰਨਾਂ) ਵਿਚ ਸੁਰਤਿ ਜੋੜ ਕੇ (ਇਸ ਸਹਮ ਤੋਂ) ਬਚ ਜਾਂਦੇ ਹਨ । ੨।

ਪਉੜੀ ॥ ਤਿਤੁ ਜਾਇ ਬਹੁ ਸਤਸੰਗਤੀ ਜਿਥੈ ਹਰਿ ਕਾ ਹਰਿਨਾਮੁ
ਬਿਲੋਈਐ ॥ ਸਹਜੇ ਹੀ ਹਰਿ ਨਾਮੁ ਲੇਹੁ ਹਰਿ ਤਤੁ ਨ ਖੋਈਐ ॥ ਨਿਤ
ਜਪਿਅਹੁ ਹਰਿ ਹਰਿ ਦਿਨਸੁ ਰਾਤਿ ਹਰਿ ਦਰਗਹ ਵੋਈਐ ॥ ਸੋ ਪਾਏ ਪੂਰਾ
ਸਤਿਗੁਰੁ ਜਿਸੁ ਪੁਰਿ ਮਸਤਕਿ ਲਿਲਾਟਿ ਲਿਖੋਈਐ ॥ ਤਿਸੁ ਗੁਰ ਕੰਉ
ਸਭਿ ਨਮਸਕਾਰੁ ਕਰਹੁ ਜਿਨਿ ਹਰਿ ਕੀ ਹਰਿ ਗਾਲ ਗਲੋਈਐ ॥ ੪ ॥
[ਪੰਨਾ ੫੮੭]

ਪਦ ਅਰਥ :- ਬਿਲੋਈਐ—ਰਿੜਕੀਦਾ ਹੈ, ਵਿਚਾਰੀਦਾ ਹੈ। ਸਹਜੇ—ਅਡੋਲਤਾ ਵਿਚ, ਟਿਕੇ ਹੋਏ ਮਨ ਨਾਲ। ਤਤੁ—ਅਸਲੀ ਚੀਜ਼। ਲਿਲਾਟਿ—ਮੱਥੇ ਉੱਤੇ। ਗਲੋਈਐ—ਆਖਦਾ ਹੈ।

ਅਰਥ :- (ਹੇ ਭਾਈ !) ਉਸ ਸਤਸੰਗ ਵਿਚ ਜਾ ਕੇ ਬੈਠੋ, ਜਿਥੇ ਪ੍ਰਭੂ ਦੇ ਨਾਮ ਦੀ ਵਿਚਾਰ ਹੁੰਦੀ ਹੈ, (ਉਥੇ ਜਾ ਕੇ) ਮਨ ਟਿਕਾ ਕੇ ਹਰੀ ਦਾ ਨਾਮ ਜਪੋ, ਤਾਂ ਜੋ ਨਾਮ-ਤੱਤ ਖੁੱਸ ਨਾਹ ਜਾਏ। (ਸਤ ਸੰਗ ਵਿਚ) ਸਦਾ ਦਿਨ ਰਾਤ ਹਰੀ ਦਾ ਨਾਮ ਜਪੋ, ਇਹ ਨਾਮ-ਰੂਪ ਢੋਆ ਲੈ ਕੇ ਹੀ ਪ੍ਰਭੂ ਦੀ ਹਜ਼ੂਰੀ ਵਿਚ ਅੱਪੜੀਦਾ ਹੈ।

(ਪਰ, ਸਤਸੰਗ ਵਿਚ ਭੀ) ਉਸੇ ਮਨੁੱਖ ਨੂੰ ਪੂਰਾ ਗੁਰੂ ਲੱਭਦਾ ਹੈ, ਜਿਸ ਦੇ ਮੱਥੇ ਉੱਤੇ ਧੁਰੋਂ (ਭਲੇ ਕਰਮਾਂ ਦੇ ਸੰਸਕਾਰਾਂ ਦਾ ਲੇਖ) ਲਿਖਿਆ ਹੋਇਆ ਹੈ।

(ਹੇ ਭਾਈ !) ਸਾਰੇ ਉਸ ਗੁਰੂ ਨੂੰ ਸਿਰ ਨਿਵਾਓ ਜੋ ਸਦਾ ਪ੍ਰਭੂ ਦੀ ਸਿਫਤਿ ਸਾਲਾਹ ਦੀਆਂ ਗੱਲਾਂ ਕਰਦਾ ਹੈ। ੪।

ਸਲੋਕ ਮ: ੩ ॥ ਸਜਣ ਮਿਲੇ ਸਜਣਾ ਜਿਨ ਸਤਿਗੁਰ ਨਾਲਿ
ਪਿਆਰੁ ॥ ਮਿਲਿ ਪ੍ਰੀਤਮ ਤਿਨੀ ਧਿਆਇਆ ਸਚੈ ਪ੍ਰੇਮਿ ਪਿਆਰੁ ॥ ਮਨ

ਹੀ ਤੇ ਮਨੁ ਮਾਨਿਆ ਗੁਰ ਕੈ ਸਬਦਿ ਅਪਾਰਿ ॥ ਏਹਿ ਸਜਣ ਮਿਲੇ ਨ
 ਵਿਛੁੜਹਿ ਜਿ ਆਪਿ ਮੇਲੇ ਕਰਤਾਰਿ ॥ ਇਕਨਾ ਦਰਸਨ ਕੀ ਪਰਤੀਤਿ ਨ
 ਆਈਆ ਸਬਦਿ ਨ ਕਰਹਿ ਵੀਚਾਰੁ ॥ ਵਿਛੁੜਿਆ ਕਾ ਕਿਆ ਵਿਛੁੜੈ
 ਜਿਨਾ ਦੂਜੈ ਭਾਇ ਪਿਆਰੁ ॥ ਮਨਮੁਖ ਸੇਤੀ ਦੋਸਤੀ ਥੋੜੜਿਆ ਦਿਨ
 ਚਾਰਿ ॥ ਇਸੁ ਪਰੀਤੀ ਤੁਟਦੀ ਵਿਲਮੁ ਨ ਹੋਵਈ ਇਤੁ ਦੋਸਤੀ ਚਲਨਿ
 ਵਿਕਾਰ ॥ ਜਿਨਾ ਅੰਦਰਿ ਸਚੇ ਕਾ ਭਉ ਨਾਹੀ ਨਾਮਿ ਨਾ ਕਰਹਿ ਪਿਆਰੁ ॥
 ਨਾਨਕ ਤਿਨ ਸਿਉ ਕਿਆ ਕੀਚੈ ਦੋਸਤੀ ਜਿ ਆਪਿ ਭੁਲਾਏ ਕਰਤਾਰਿ
 ॥੧॥ [ਪੰਨਾ ੫੮੭]

ਪਦ ਅਰਥ :- ਕਰਤਾਰਿ—ਕਰਤਾਰ ਨੇ । ਦੂਜੈ ਭਾਇ—(ਪ੍ਰਭੂ ਤੋਂ ਬਿਨਾ) ਹੋਰ ਦੇ
 ਪਿਆਰ ਵਿਚ । ਵਿਲਮੁ—ਦੇਰ, ਢਿੱਲ । ਚਲਨਿ—ਪੈਦਾ ਹੁੰਦੇ ਹਨ ।

ਅਰਥ :- ਜਿਨ੍ਹਾਂ (ਸਤਸੰਗੀਆਂ) ਦਾ ਗੁਰੂ ਨਾਲ ਪ੍ਰੇਮ ਹੁੰਦਾ ਹੈ, ਉਹ ਸਤਸੰਗੀਆਂ
 ਨੂੰ ਮਿਲਦੇ ਹਨ; ਸਤਸੰਗੀਆਂ ਨੂੰ ਮਿਲ ਕੇ ਉਹੀ ਮਨੁੱਖ ਪ੍ਰਭੂ ਪ੍ਰੀਤਮ ਨੂੰ ਸਿਮਰਦੇ ਹਨ
 ਕਿਉਂਕਿ ਸੱਚੇ ਪਿਆਰ ਵਿਚ ਉਹਨਾਂ ਦੀ ਬਿਰਤੀ ਜੁੜੀ ਰਹਿੰਦੀ ਹੈ; ਸਤਿਗੁਰੂ ਦੇ
 ਅਪਾਰ ਸ਼ਬਦ ਦੀ ਬਰਕਤਿ ਨਾਲ ਉਹਨਾਂ ਦਾ ਮਨ ਆਪਣੇ ਆਪ ਤੋਂ ਹੀ ਪ੍ਰਭੂ ਵਿਚ
 ਪਤੀਜ ਜਾਂਦਾ ਹੈ; ਅਜੇਹੇ ਸਤਸੰਗੀ ਮਨੁੱਖ (ਇਕ ਵਾਰੀ) ਮਿਲੇ ਹੋਏ ਫਿਰ ਵਿਛੁੜਦੇ
 ਨਹੀਂ ਹਨ, ਕਿਉਂਕਿ ਕਰਤਾਰ ਨੇ ਆਪ ਇਹਨਾਂ ਨੂੰ ਮਿਲਾ ਦਿੱਤਾ ਹੈ ।

ਇਕਨਾਂ (ਵਿਛੁੜੇ ਹੋਇਆਂ) ਨੂੰ ਪ੍ਰਭੂ ਦੇ ਦੀਦਾਰ ਦਾ ਯਕੀਨ ਹੀ ਨਹੀਂ ਬੱਝਦਾ,
 ਕਿਉਂਕਿ ਉਹ ਗੁਰੂ ਦੇ ਸ਼ਬਦ ਵਿਚ ਕਦੇ ਵਿਚਾਰ ਹੀ ਨਹੀਂ ਕਰਦੇ । ਪਰ, ਜਿਨ੍ਹਾਂ
 ਮਨੁੱਖਾਂ ਦੀ ਸੁਰਤਿ ਸਦਾ ਮਾਇਆ ਦੇ ਮੋਹ ਵਿਚ ਜੁੜੀ ਰਹਿੰਦੀ ਹੈ, ਉਹਨਾਂ (ਪ੍ਰਭੂ ਤੋਂ)
 ਵਿਛੁੜੇ ਹੋਇਆਂ ਦਾ ਹੋਰ ਵਿਛੋੜਾ ਭੀ ਕੀਹ ਹੋਣਾ ਹੋਇਆ ? (ਭਾਵ, ਮਾਇਆ ਵਿਚ
 ਫਸੇ ਰਹਿਣ ਕਰਕੇ ਉਹ ਪਰਮਾਤਮਾ ਨਾਲੋਂ ਵਿਛੋੜਾ ਮਹਿਸੂਸ ਹੀ ਨਹੀਂ ਕਰਦੇ) ।

ਜੇ ਮਨੁੱਖ ਆਪਣੇ ਮਨ ਦੇ ਪਿਛੇ ਤੁਰਦਾ ਹੈ, ਉਸ ਨਾਲ ਮਿਤ੍ਰਤਾ ਥੋੜੇ ਹੀ ਦੋ
 ਚਾਰ ਦਿਨ ਲਈ ਹੀ ਰਹਿ ਸਕਦੀ ਹੈ, ਇਸ ਮਿਤ੍ਰਤਾ ਦੇ ਟੁੱਟਦਿਆਂ ਚਿਰ ਨਹੀਂ
 ਲੱਗਦਾ, (ਉਂਵ ਭੀ) ਇਸ ਮਿਤ੍ਰਤਾ ਵਿਚੋਂ ਬੁਰਾਈਆਂ ਹੀ ਨਿਕਲਦੀਆਂ ਹਨ । ਹੇ
 ਨਾਨਕ ! ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪਰਮਾਤਮਾ ਦਾ ਡਰ ਨਹੀਂ, ਜੋ ਪਰਮਾਤਮਾ
 ਦੇ ਨਾਮ ਵਿਚ ਕਦੇ ਪਿਆਰ ਨਹੀਂ ਪਾਉਂਦੇ ਉਹਨਾਂ ਨਾਲ ਸਾਂਝ ਪਾਉਣੀ ਹੀ ਨਹੀਂ
 ਚਾਹੀਦੀ ।੧।

ਮ: ੩॥ ਇਕਿ ਸਦਾ ਇਕਤੈ ਰੰਗਿ ਰਹਿ ਤਿਨ ਕੈ ਹਉ ਸਦ

ਬਲਿਹਾਰੈ ਜਾਉ ॥ ਤਨੁ ਮਨੁ ਧਨੁ ਅਰਪੀ ਤਿਨ ਕਉ ਨਿਵਿ ਨਿਵਿ
ਲਾਗਉ ਪਾਇ ॥ ਤਿਨ ਮਿਲਿਆ ਮਨੁ ਸੰਤੋਖੀਐ ਤ੍ਰਿਸਨਾ ਭੁਖ ਸਭ ਜਾਇ
॥ ਨਾਨਕ ਨਾਮਿ ਰਤੇ ਸੁਖੀਏ ਸਦਾ ਸਚੇ ਸਿਉ ਲਿਵ ਲਾਇ ॥ ੨ ॥
[ਪੰਨਾ ੫੮੭]

ਪਦ ਅਰਥ :—ਇਕ—ਕਈ ਮਨੁੱਖ। ਇਕਤੈ ਰੰਗਿ—ਇਕੋ ਰੰਗ ਵਿਚ ਹੀ।
ਅਰਪੀ—ਮੈਂ ਹਵਾਲੇ ਕਰ ਦਿਆਂ। ਪਾਇ—ਪੈਰੀਂ।

ਅਰਥ :—ਕਈ (ਵਡਭਾਗੀ) ਮਨੁੱਖ ਇਕ (ਪ੍ਰਭੂ ਦੇ) ਰੰਗ ਵਿਚ ਹੀ (ਮਸਤ)
ਰਹਿੰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਹਾਂ; (ਮੇਰਾ ਚਿੱਤ ਕਰਦਾ ਹੈ) ਆਪਣਾ ਤਨ ਮਨ
ਧਨ ਉਹਨਾਂ ਦੀ ਭੇਟ ਕਰ ਦਿਆਂ ਤੇ ਨਿਉਂ ਨਿਉਂ ਕੇ ਉਹਨਾਂ ਦੀ ਪੈਰੀਂ ਲੱਗਾਂ। ਉਹਨਾਂ
ਨੂੰ ਮਿਲਿਆਂ ਮਨ ਨੂੰ ਠੰਢ ਪੈਂਦੀ ਹੈ, ਸਾਰੀ ਤ੍ਰਿਸਨਾ ਤੇ ਭੁੱਖ ਦੂਰ ਹੋ ਜਾਂਦੀ ਹੈ।

ਹੇ ਨਾਨਕ ! ਨਾਮ ਵਿਚ ਭਿੱਜੇ ਹੋਏ ਮਨੁੱਖ ਸੱਚੇ ਪ੍ਰਭੂ ਨਾਲ ਚਿੱਤ ਜੋੜ ਕੇ ਸਦਾ
ਸੁਖਾਲੇ ਰਹਿੰਦੇ ਹਨ। ੨।

ਪਉੜੀ ॥ ਤਿਸੁ ਗੁਰ ਕਉ ਹਉ ਵਾਰਿਆ ਜਿਨਿ ਹਰਿ ਕੀ ਹਰਿ
ਕਥਾ ਸੁਣਾਈ ॥ ਤਿਸੁ ਗੁਰ ਕਉ ਸਦ ਬਲਿਹਾਰਣੈ ਜਿਨਿ ਹਰਿ ਸੇਵਾ
ਬਣਤ ਬਣਾਈ ॥ ਸੇ ਸਤਿਗੁਰੁ ਪਿਆਰਾ ਮੇਰੇ ਨਾਲਿ ਹੈ ਜਿਥੈ ਕਿਥੈ ਮੈਨੋ
ਲਏ ਛਡਾਈ ॥ ਤਿਸੁ ਗੁਰ ਕਉ ਸਾਬਾਸਿ ਹੈ ਜਿਨਿ ਹਰਿ ਸੋਝੀ ਪਾਈ ॥
ਨਾਨਕੁ ਗੁਰ ਵਿਟਹੁ ਵਾਰਿਆ ਜਿਨਿ ਹਰਿ ਨਾਮੁ ਦੀਆ ਮੇਰੇ ਮਨ ਕੀ
ਆਸ ਪੁਰਾਈ ॥੫॥ [ਪੰਨਾ ੫੮੭]

ਪਦ ਅਰਥ :—ਬਣਤ—ਰੀਤ, ਮਰਯਾਦਾ। ਜਿਥੈ ਕਿਥੈ—ਹਰ ਥਾਂ।

ਅਰਥ :—ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ ਜਿਸ ਨੇ ਪ੍ਰਭੂ ਦੀ ਗੱਲ ਸੁਣਾਈ ਹੈ,
ਤੇ ਜਿਸ ਨੇ ਪ੍ਰਭੂ ਦੀ ਭਗਤੀ ਦੀ ਰੀਤ ਚਲਾਈ ਹੈ। ਉਹ ਪਿਆਰਾ ਸਤਿਗੁਰੂ ਮੇਰੇ ਅੰਗ
ਸੰਗ ਹੈ, ਸਭ ਥਾਈਂ ਮੈਨੂੰ (ਵਿਕਾਰਾਂ ਤੋਂ) ਛਡਾ ਲੈਂਦਾ ਹੈ; ਸਾਬਾਸੇ ਉਸ ਸਤਿਗੁਰੂ ਨੂੰ
ਜਿਸ ਨੇ ਮੈਨੂੰ ਪਰਮਾਤਮਾ ਦੀ ਸੂਝ ਪਾਈ ਹੈ।

ਜਿਸ ਗੁਰੂ ਨੇ ਮੈਨੂੰ ਪਰਮਾਤਮਾ ਦਾ ਨਾਮ ਦਿੱਤਾ ਹੈ ਤੇ ਮੇਰੇ ਮਨ ਦੀ ਆਸ ਪੂਰੀ
ਕੀਤੀ ਹੈ ਮੈਂ ਨਾਨਕ ਉਸ ਤੋਂ ਸਦਕੇ ਹਾਂ। ੫।

ਸਲੋਕ ਮ: ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ
ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ
ਵਿਣੁ ਨਾਵੈ ਨਿਰਭਉ ਕੇ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥ ੧ ॥
[ਪੰਨਾ ੫੮੮]

ਪਦ ਅਰਥ :—ਦਾਧੀ—ਸਾੜੀ ਹੋਈ। ਸੀਤਲ—ਠੰਢ ਪਾਉਣ ਵਾਲਾ।

ਅਰਥ :—ਦੁਨੀਆ ਤ੍ਰਿਸ਼ਨਾ ਦੀ ਸਾਜ਼ੀ ਹੋਈ ਦੁੱਖੀ ਹੋ ਰਹੀ ਹੈ, ਸੜ ਸੜ ਕੇ ਵਿਲਕ ਰਹੀ ਹੈ; ਜੇ ਇਹ ਠੰਢ ਪਾਣ ਵਾਲੇ ਗੁਰੂ ਨੂੰ ਮਿਲ ਪਏ, ਤਾਂ ਫਿਰ ਦੂਜੀ ਵਾਰੀ ਨਾਹ ਸੜੇ; (ਕਿਉਂਕਿ) ਹੇ ਨਾਨਕ ! ਜਦ ਤਕ ਗੁਰੂ ਦੇ ਸਬਦ ਦੀ ਰਾਹੀਂ ਮਨੁੱਖ ਪ੍ਰਭੂ ਦੀ ਵਿਚਾਰ ਨਾਹ ਕਰੇ ਤਦ ਤਕ (ਨਾਮ ਨਹੀਂ ਮਿਲਦਾ, ਤੇ) ਨਾਮ ਤੋਂ ਬਿਨਾ ਕਿਸੇ ਦਾ ਭੀ ਡਰ ਨਹੀਂ ਮੁੱਕਦਾ (ਇਹ ਡਰ ਤੇ ਸਹਿਮ ਹੀ ਮੁੜ ਮੁੜ ਤ੍ਰਿਸ਼ਨਾ ਦੇ ਅਧੀਨ ਕਰਦਾ ਹੈ) ।੧।

ਮ: ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ ਨ ਮਰੈ ਤਿਉ ਨਿਗੁਰੇ ਕਰਮ ਕਮਾਹਿ ॥ ਸਤਿਗੁਰੁ ਦਾਤਾ ਸੇਵੀਐ ਸਬਦੁ ਵਸੈ ਮਨਿ ਆਇ ॥ ਮਨੁ ਤਨੁ ਸੀਤਲੁ ਸਾਂਤਿ ਹੋਇ ਤ੍ਰਿਸ਼ਨਾ ਅਗਨਿ ਬੁਝਾਇ ॥ ਸੁਖਾ ਸਿਰਿ ਸਦਾ ਸੁਖੁ ਹੋਇ ਜਾ ਵਿਚਹੁ ਆਪੁ ਗਵਾਇ ॥ ਗੁਰਮੁਖਿ ਉਦਾਸੀ ਸੋ ਕਰੇ ਜਿ ਸਚਿ ਰਹੈ ਲਿਵ ਲਾਇ ॥ ਚਿੰਤਾ ਮੂਲਿ ਨ ਹੋਵਈ ਹਰਿ ਨਾਮਿ ਰਜਾ ਆਘਾਇ ॥ ਨਾਨਕ ਨਾਮ ਬਿਨਾ ਨਹ ਛੁਟੀਐ ਹਉਮੈ ਪਚਹਿ ਪਚਾਇ ॥ ੨ ॥ [ਪੰਨਾ ੫੮੮]

ਪਦ ਅਰਥ :—ਆਪੁ—ਆਪਾ-ਭਾਵ, ਅਪਣੱਤ, ਸੁਆਰਥ । ਆਘਾਇ ਰਜਾ—ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ । ਪਚਹਿ—ਸੜਦੇ ਹਨ ।

ਅਰਥ :—ਭੇਖ ਧਾਰਿਆਂ (ਤ੍ਰਿਸ਼ਨਾ ਦੀ) ਅੱਗ ਨਹੀਂ ਬੁੱਝਦੀ, ਮਨ ਵਿਚ ਚਿੰਤਾ ਟਿਕੀ ਰਹਿੰਦੀ ਹੈ; ਜਿਵੇਂ ਸੱਪ ਦੀ ਰੁੱਡ ਬੰਦ ਕੀਤਿਆਂ ਸੱਪ ਨਹੀਂ ਮਰਦਾ, ਤਿਵੇਂ ਹੀ ਉਹ ਮਨੁੱਖ ਕਰਮ ਕਰਦੇ ਹਨ ਜੋ ਗੁਰੂ ਦੀ ਸ਼ਰਨ ਨਹੀਂ ਆਉਂਦੇ (ਗੁਰੂ ਦੀ ਸ਼ਰਨ ਪੈ ਕੇ ਆਪਾ-ਭਾਵ ਮਿਟਾਉਣ ਤੋਂ ਬਿਨਾ ਤ੍ਰਿਸ਼ਨਾ ਦੀ ਅੱਗ ਬੁੱਝਦੀ ਨਹੀਂ) । ਜੇ (ਨਾਮ ਦੀ ਦਾਤਿ) ਦੇਣ ਵਾਲੇ ਗੁਰੂ ਦੀ ਦੱਸੀ ਹੋਈ ਕਾਰ ਕਰੀਏ ਤਾਂ ਗੁਰੂ ਦਾ ਸਬਦ ਮਨ ਵਿਚ ਆ ਵੱਸਦਾ ਹੈ, ਮਨ ਤਨ ਠੰਢਾ ਠਾਰ ਹੋ ਜਾਂਦਾ ਹੈ, ਤ੍ਰਿਸ਼ਨਾ ਦੀ ਅੱਗ ਬੁਝ ਜਾਂਦੀ ਹੈ ਤੇ ਮਨ ਵਿਚ ਸਾਂਤੀ ਪੈਦਾ ਹੋ ਜਾਂਦੀ ਹੈ; (ਗੁਰੂ ਦੀ ਸੇਵਾ ਵਿਚ) ਜਦੋਂ ਮਨੁੱਖ ਅਹੰਕਾਰ ਦੂਰ ਕਰਦਾ ਹੈ ਤਾਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ । ਗੁਰੂ ਦੇ ਸਨਮੁਖ ਹੋਇਆ ਹੋਇਆ ਉਹ ਮਨੁੱਖ ਹੀ (ਤ੍ਰਿਸ਼ਨਾ ਵਲੋਂ) ਤਿਆਗ ਕਰਦਾ ਹੈ ਜੋ ਸੱਚੇ ਨਾਮ ਵਿਚ ਸੁਰਤਿ ਜੋੜੀ ਰੱਖਦਾ ਹੈ, ਉਸ ਨੂੰ ਚਿੰਤਾ ਉੱਕਾ ਹੀ ਨਹੀਂ ਹੁੰਦੀ, ਪ੍ਰਭੂ ਦੇ ਨਾਲ ਹੀ ਉਹ ਚੰਗੀ ਤਰ੍ਹਾਂ ਰੱਜਿਆ ਰਹਿੰਦਾ ਹੈ ।

ਹੇ ਨਾਨਕ ! ਪ੍ਰਭੂ ਦਾ ਨਾਮ ਸਿਮਰਨ ਤੋਂ ਬਿਨਾ (ਤ੍ਰਿਸ਼ਨਾ ਦੀ ਅੱਗ ਤੋਂ) ਬਚ ਨਹੀਂ ਸਕੀਦਾ, (ਨਾਮ ਤੋਂ ਬਿਨਾ) ਜੀਵ ਅਹੰਕਾਰ ਵਿਚ ਪਏ ਸੜਦੇ ਹਨ ।

ਪਉੜੀ ॥ ਜਿਨੀ ਹਰਿ ਹਰਿ ਨਾਮੁ ਧਿਆਇਆ ਤਿਨੀ ਪਾਇਅੜੇ
 ਸਰਬ ਸੁਖਾ ॥ ਜਨਮੁ ਤਿਨਾ ਕਾ ਸਫਲੁ ਹੈ ਜਿਨ ਹਰਿ ਕੇ ਨਾਮ ਕੀ
 ਮਨਿ ਲਾਗੀ ਭੁਖਾ ॥ ਜਿਨੀ ਗੁਰ ਕੈ ਬਚਨਿ ਆਰਾਧਿਆ ਤਿਨ ਵਿਸਰਿ
 ਗਏ ਸਭਿ ਦੁਖਾ ॥ ਤੇ ਸੰਤ ਭਲੇ ਗੁਰਸਿਖ ਹੈ ਜਿਨ ਨਾਹੀ ਚਿੰਤ ਪਰਾਈ
 ਚੁਖਾ ॥ ਧਨੁ ਧੰਨੁ ਤਿਨਾ ਕਾ ਗੁਰੂ ਹੈ ਜਿਸੁ ਅੰਮ੍ਰਿਤ ਫਲ ਹਰਿ ਲਾਗੇ
 ਮੁਖਾ ॥ ੬ ॥ [ਪੰਨਾ ੫੮੮]

ਪਦ ਅਰਥ :—ਚਿੰਤ—ਆਸ । ਚੁਖਾ—ਰਤਾ ਭੀ ।

ਅਰਥ :—ਜਿਨ੍ਹਾਂ ਮਨੁੱਖਾਂ ਨੇ ਪ੍ਰਭੂ ਦਾ ਨਾਮ ਸਿਮਰਿਆ ਹੈ, ਉਹਨਾਂ ਨੂੰ ਸਾਰੇ ਸੁਖ ਮਿਲ ਗਏ ਹਨ, ਉਹਨਾਂ ਦਾ ਸਾਰਾ ਮਨੁੱਖਾ ਜੀਵਨ ਸਫਲ ਹੋਇਆ ਹੈ ਜਿਨ੍ਹਾਂ ਦੇ ਮਨ ਵਿਚ ਪ੍ਰਭੂ ਦੇ ਨਾਮ ਦੀ ਭੁੱਖ ਲੱਗੀ ਹੋਈ ਹੈ (ਭਾਵ, 'ਨਾਮ' ਜਿਨ੍ਹਾਂ ਦੀ ਜ਼ਿੰਦਗੀ ਦਾ ਆਸਰਾ ਹੋ ਜਾਂਦਾ ਹੈ) । ਜਿਨ੍ਹਾਂ ਨੇ ਗੁਰੂ ਦੇ ਸ਼ਬਦ ਦੀ ਰਾਹੀਂ ਪ੍ਰਭੂ ਦਾ ਸਿਮਰਨ ਕੀਤਾ ਹੈ, ਉਹਨਾਂ ਦੇ ਸਾਰੇ ਦੁਖ ਦੂਰ ਹੋ ਗਏ ਹਨ ।

ਉਹ ਗੁਰਸਿੱਖ ਚੰਗੇ ਸੰਤ ਹਨ ਜਿਨ੍ਹਾਂ ਨੇ (ਪ੍ਰਭੂ ਤੋਂ ਬਿਨਾ) ਹੋਰ ਕਿਸੇ ਦੀ ਰਤਾ ਭੀ ਆਸ ਨਹੀਂ ਰੱਖੀ; ਉਹਨਾਂ ਦਾ ਗੁਰੂ ਭੀ ਧੰਨ ਹੈ, ਭਾਗਾਂ ਵਾਲਾ ਹੈ, ਜਿਸ ਦੇ ਮੂੰਹ ਨੂੰ (ਪ੍ਰਭੂ ਦੀ ਸਿਫਤਿ ਸਾਲਾਹ ਰੂਪ) ਅਮਰ ਕਰਨ ਵਾਲੇ ਫਲ ਲੱਗੇ ਹੋਏ ਹਨ (ਭਾਵ, ਜਿਸ ਦੇ ਮੂੰਹੋਂ ਪ੍ਰਭੂ ਦੀ ਵਡਿਆਈ ਦੇ ਬਚਨ ਨਿਕਲਦੇ ਹਨ) । ੬ ।

ਸਲੋਕ ਮ: ੩ ॥ ਕਲਿ ਮਹਿ ਜਮੁ ਜੰਦਾਰੁ ਹੈ ਹੁਕਮੇ ਕਾਰ ਕਮਾਇ ॥
 ਗੁਰਿ ਰਾਖੇ ਸੇ ਉਬਰੇ ਮਨਮੁਖਾ ਦੇਇ ਸਜਾਇ ॥ ਜਮਕਾਲੈ ਵਸਿ ਜਗੁ
 ਬਾਧਿਆ ਤਿਸ ਦਾ ਫਰੂ ਨ ਕੋਇ ॥ ਜਿਨਿ ਜਮੁ ਕੀਤਾ ਸੇ ਸੇਵੀਐ ਗੁਰਮੁਖਿ
 ਦੁਖੁ ਨ ਹੋਇ ॥ ਨਾਨਕ ਗੁਰਮੁਖਿ ਜਮੁ ਸੇਵਾ ਕਰੇ ਜਿਨ ਮਨਿ ਸਚਾ ਹੋਇ
 ॥ ੧ ॥ [ਪੰਨਾ ੫੮੮]

ਪਦ ਅਰਥ :—ਕਲਿ—ਦੁਬਿਧਾ ਵਾਲਾ ਸੁਭਾਉ, ਪ੍ਰਭੂ ਤੋਂ ਵਿਛੋੜੇ ਵਾਲੀ ਹਾਲਤ
 “[ਇਕ ਘੜੀ ਨ ਮਿਲਤੇ ਤ ਕਲਿਜੁਗੁ ਹੋਤਾ]” । ਜੰਦਾਰੁ—ਗਵਾਰ, ਅਵੈੜਾ (ਫਾ:) ।
 ਫਰੂ—ਰਾਖਾ ।

ਅਰਥ :—ਦੁਬਿਧਾ ਵਾਲੀ ਹਾਲਤ ਵਿਚ (ਮਨੁੱਖ ਦੇ ਸਿਰ ਉੱਤੇ) ਮੌਤ ਦਾ ਸਹਿਮ ਟਿਕਿਆ ਰਹਿੰਦਾ ਹੈ; (ਪਰ ਉਹ ਜਮ ਭੀ) ਪ੍ਰਭੂ ਦੇ ਹੁਕਮ ਵਿਚ ਹੀ ਕਾਰ ਕਰਦਾ ਹੈ, ਜਿਨ੍ਹਾਂ ਨੂੰ ਗੁਰੂ ਨੇ ('ਕਲਿ' ਤੋਂ) ਬਚਾ ਲਿਆ ਉਹ (ਜਮ ਦੇ ਸਹਿਮ ਤੋਂ) ਬਚ ਜਾਂਦੇ ਹਨ, ਮਨ ਦੇ ਪਿਛੇ ਤੁਰਨ ਵਾਲੇ ਬੰਦਿਆਂ ਨੂੰ (ਸਹਿਮ ਦੀ) ਸਜ਼ਾ ਦੇਂਦਾ ਹੈ ।

ਜਗਤ (ਭਾਵ, ਪ੍ਰਭੂ ਤੋਂ ਵਿਛੁੜਿਆ ਜੀਵ) ਜਮਕਾਲ ਦੇ ਵੱਸ ਵਿਚ ਬੱਧਾ ਪਿਆ ਹੈ, ਉਸ ਦਾ ਕੋਈ ਰਾਖਾ ਨਹੀਂ ਬਣਦਾ; ਜੇ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦੀ ਬੰਦਗੀ ਕਰੀਏ ਜਿਸ ਨੇ ਜਮ ਪੈਦਾ ਕੀਤਾ ਹੈ (ਤਾਂ ਫਿਰ ਜਮ ਦਾ) ਦੁਖ ਨਹੀਂ ਪੌਂਹਦਾ, (ਸਗੋਂ) ਹੋ ਨਾਨਕ ! ਜਿੰਨ੍ਹਾਂ ਗੁਰਮੁਖਾਂ ਦੇ ਮਨ ਵਿਚ ਸੱਚਾ ਪ੍ਰਭੂ ਵੱਸਦਾ ਹੈ ਉਹਨਾਂ ਦੀ ਜਮ ਭੀ ਸੇਵਾ ਕਰਦਾ ਹੈ । ੧।

ਮ: ੩ ॥ ਏਹਾ ਕਾਇਆ ਰੋਗਿ ਭਰੀ ਬਿਨੁ ਸਬਦੈ ਦੁਖੁ ਹਉਮੈ ਰੋਗੁ
ਨ ਜਾਇ ॥ ਸਤਿਗੁਰੁ ਮਿਲੈ ਤਾ ਨਿਰਮਲੁ ਹੋਵੈ ਹਰਿ ਨਾਮੇ ਮੰਨਿ ਵਸਾਇ
॥ ਨਾਨਕ ਨਾਮੁ ਧਿਆਇਆ ਸੁਖਦਾਤਾ ਦੁਖੁ ਵਿਸਰਿਆ ਸਹਿਜ ਸੁਭਾਇ
॥੨॥ [ਪੰਨਾ ੫੮੮]

ਪਦ ਅਰਥ :-ਕਾਇਆ-ਸਰੀਰ । ਰੋਗਿ-ਰੋਗ ਨਾਲ । ਮੰਨਿ-ਮਨ ਵਿਚ ।

ਅਰਥ :-ਇਹ ਸਰੀਰ (ਹਉਮੈ ਦੇ) ਰੋਗ ਨਾਲ ਭਰਿਆ ਹੋਇਆ ਹੈ, ਗੁਰੂ ਦੇ ਸ਼ਬਦ ਤੋਂ ਬਿਨਾ ਹਉਮੈ ਰੋਗ-ਰੂਪ ਦੁੱਖ ਦੂਰ ਨਹੀਂ ਹੁੰਦਾ ; ਜੇ ਗੁਰੂ ਮਿਲ ਪਏ ਤਾਂ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਕਿਉਂਕਿ ਗੁਰੂ ਮਿਲਿਆਂ ਮਨੁੱਖ) ਪਰਮਾਤਮਾ ਦਾ ਨਾਮ ਮਨ ਵਿਚ ਵਸਾਂਦਾ ਹੈ । ਹੋ ਨਾਨਕ ! ਜਿੰਨ੍ਹਾਂ ਨੇ ਸੁਖਦਾਈ ਹਰਿ ਨਾਮ ਸਿਮਰਿਆ ਹੈ, ਉਹਨਾਂ ਦਾ ਹਉਮੈ-ਦੁੱਖ ਸਹਿਜ ਸੁਭਾਇ ਦੂਰ ਹੋ ਜਾਂਦਾ ਹੈ । ੨ ।

ਪਉੜੀ ॥ ਜਿਨਿ ਜਗਜੀਵਨੁ ਉਪਦੇਸਿਆ ਤਿਸੁ ਗੁਰ ਕਉ ਹਉ
ਸਦਾ ਘੁਮਾਇਆ ॥ ਤਿਸੁ ਗੁਰ ਕਉ ਹਉ ਖੰਨੀਐ ਜਿਨਿ ਮਧੁਸੁਦਨੁ ਹਰਿ
ਨਾਮੁ ਸੁਣਾਇਆ ॥ ਤਿਸੁ ਗੁਰ ਕਉ ਹਉ ਵਾਰਣੈ ਜਿਨਿ ਹਉਮੈ ਬਿਖੁ ਸਭੁ
ਰੋਗੁ ਗਵਾਇਆ ॥ ਤਿਸੁ ਸਤਿਗੁਰ ਕਉ ਵਡ ਪੁੰਨੁ ਹੈ ਜਿਨਿ ਅਵਗਣ ਕਟਿ
ਗੁਣੀ ਸਮਝਾਇਆ ॥ ਸੋ ਸਤਿਗੁਰੁ ਤਿਨ ਕਉ ਭੇਟਿਆ ਜਿਨ ਕੈ ਮੁਖਿ
ਮਸਤਕਿ ਭਾਗੁ ਲਿਖਿ ਪਾਇਆ ॥ ੭ ॥ [ਪੰਨਾ ੫੮੮]

ਪਦ ਅਰਥ :-ਦਿਸ਼-ਹੱਥ ਨਾਲ ਇਸ਼ਾਰਾ ਕਰ ਕੇ ਵਿਖਾਉਣਾ । ਉਪ-ਨੇੜੇ । ਉਪਦਿਸ-ਨੇੜੇ ਵਿਖਾਉਣਾ । ਜਿਨਿ ਉਪਦੇਸਿਆ-ਜਿਸ ਗੁਰੂ ਨੇ ਰੱਬ ਨੇੜੇ ਵਿਖਾ ਦਿੱਤਾ ਹੈ । ਗੁਣੀ-ਗੁਣਾਂ ਦਾ ਖ਼ਜ਼ਾਨਾ ।

ਅਰਥ :-ਮੈਂ ਉਸ ਗੁਰੂ ਤੋਂ ਸਦਾ ਕੁਰਬਾਨ ਹਾਂ ਜਿਸ ਨੇ ਜਗਤ-ਦਾ-ਸਹਾਰਾ-ਪ੍ਰਭੂ ਨੇੜੇ ਵਿਖਾ ਦਿੱਤਾ ਹੈ, ਜਿਸ ਨੇ ਅਹੰਕਾਰ-ਦੌੜ ਨੂੰ ਮਾਰਨ ਵਾਲੇ ਪ੍ਰਭੂ ਦਾ ਨਾਮ ਸੁਣਾਇਆ ਹੈ (ਭਾਵ, ਨਾਮ ਸਿਮਰਨ ਦੀ ਸਿੱਖਿਆ ਦਿੱਤੀ ਹੈ), ਜਿਸ ਨੇ ਹਉਮੈ ਰੂਪ ਜ਼ਹਿਰ ਤੇ ਹੋਰ ਸਾਰਾ (ਵਿਕਾਰਾਂ ਦਾ) ਰੋਗ ਦੂਰ ਕੀਤਾ ਹੈ ।

ਜਿਸ ਗੁਰੂ ਨੇ (ਜੀਵ ਦੇ) ਪਾਪ ਕੱਟ ਕੇ ਗੁਣਾਂ ਦੇ ਖਜ਼ਾਨੇ ਪ੍ਰਭੂ ਦੀ ਸੋਝੀ ਪਾਈ ਹੈ, ਉਸ ਦਾ (ਜੀਵਾਂ ਉੱਤੇ) ਇਹ ਬਹੁਤ ਭਾਰਾ ਉਪਕਾਰ ਹੈ । ਐਸਾ ਗੁਰੂ ਉਹਨਾਂ ਨੂੰ ਮਿਲਿਆ ਹੈ ਜਿਨ੍ਹਾਂ ਦੇ ਮੱਥੇ ਉੱਤੇ ਮੂੰਹ ਉੱਤੇ (ਪਿਛਲੇ ਕੀਤੇ ਚੰਗੇ ਕਰਮਾਂ ਦੇ ਸੰਸਕਾਰਾਂ ਦਾ) ਭਾਰ ਲਿਖਿਆ ਪਿਆ ਹੈ । ੭ ।

ਸਲੋਕ ਮ: ੩ ॥ ਭਗਤਿ ਕਰਹਿ ਮਰਿ ਜੀਵੜੇ ਗੁਰਮੁਖਿ ਭਗਤਿ
ਸਦਾ ਹੋਇ ॥ ਓਨਾ ਕਉ ਧੁਰਿ ਭਗਤਿ ਖਜਾਨਾ ਬਖਸਿਆ ਮੇਟਿ ਨ ਸਕੈ
ਕੋਇ ॥ ਗੁਣ ਨਿਧਾਨੁ ਮਨਿ ਪਾਇਆ ਏਕੋ ਸਚਾ ਸੋਇ ॥ ਨਾਨਕ ਗੁਰਮੁਖਿ
ਮਿਲਿ ਰਹੇ ਫਿਰਿ ਵਿਛੋੜਾ ਕਦੇ ਨ ਹੋਇ ॥ ੧ ॥ [ਪੰਨਾ ੫੮੯]

ਪਦ ਅਰਥ :—ਨਿਧਾਨੁ—ਖਜ਼ਾਨਾ । ਪਾਇਆ—ਲੱਭ ਪਿਆ ।

ਅਰਥ :—(ਸੰਸਾਰ ਵਲੋਂ) ਮਰ ਕੇ (ਰੱਬ ਵੱਲ) ਜੀਉਣ ਵਾਲੇ ਮਨੁੱਖ (ਹੀ ਸੱਚੀ) ਭਗਤੀ ਕਰਦੇ ਹਨ, ਅਸਲ ਭਗਤੀ ਉਹਨਾਂ ਪਾਸੋਂ ਹੀ ਹੋ ਸਕਦੀ ਹੈ ਜੋ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰ ਦੇਂਦੇ ਹਨ; ਐਸੇ ਬੰਦਿਆਂ ਨੂੰ ਧੁਰੋਂ ਪਰਮਾਤਮਾ ਨੇ ਭਗਤੀ ਦੇ ਖਜ਼ਾਨੇ ਦੀ ਦਾਤਿ ਬਖਸ਼ੀ ਹੋਈ ਹੈ, ਕੋਈ ਉਸ ਬਖਸ਼ਸ਼ ਨੂੰ ਮਿਟਾ ਨਹੀਂ ਸਕਦਾ; ਉਹਨਾਂ ਨੇ ਉਸ ਗੁਣਾਂ ਦੇ ਖਜ਼ਾਨੇ ਪ੍ਰਭੂ ਨੂੰ ਆਪਣੇ ਮਨ ਵਿਚ ਲੱਭ ਲਿਆ ਹੈ ਜੋ ਇਕ ਆਪ ਹੀ ਆਪ ਹੈ ਤੇ ਸਦਾ ਬਿਰ ਰਹਿਣ ਵਾਲਾ ਹੈ । ਹੇ ਨਾਨਕ ! ਜੋ ਮਨੁੱਖ ਆਪਣੇ ਆਪ ਨੂੰ ਗੁਰੂ ਦੇ ਹਵਾਲੇ ਕਰ ਦੇਂਦੇ ਹਨ, ਉਹ ਪ੍ਰਭੂ ਵਿਚ ਜੁੜੇ ਰਹਿੰਦੇ ਹਨ, ਤੇ ਫਿਰ ਕਦੇ ਉਹਨਾਂ ਨੂੰ (ਪ੍ਰਭੂ-ਚਰਨਾਂ ਨਾਲੋਂ) ਵਿਛੋੜਾ ਨਹੀਂ ਹੁੰਦਾ । ੧ ।

ਮ: ੩ ॥ ਸਤਿਗੁਰ ਕੀ ਸੇਵ ਨ ਕੀਨੀਆ ਕਿਆ ਓਹੁ ਕਰੇ ਵੀਚਾਰੁ
॥ ਸਬਦੈ ਸਾਰ ਨ ਜਾਣਈ ਬਿਖੁ ਭੁਲਾ ਗਾਵਾਰੁ ॥ ਅਗਿਆਨੀ ਅੰਧੁ
ਬਹੁ ਦਰਮ ਕਮਾਵੈ ਦੂਜੈ ਭਾਇ ਪਿਆਰੁ ॥ ਅਣਹੋਦਾ ਆਪੁ ਗਣਾਇਦੇ ਜਮੁ
ਮਾਰਿ ਕਰੇ ਤਿਨ ਖੁਆਰੁ ॥ ਨਾਨਕ ਕਿਸ ਨੋ ਆਖੀਐ ਜਾ ਆਪੇ ਬਖਸਣ-
ਹਾਰੁ ॥ ੨ ॥ [ਪੰਨਾ ੫੮੯]

ਅਰਥ :—ਜਿਸ ਮਨੁੱਖ ਨੇ ਗੁਰੂ ਦੀ ਦੱਸੀ ਹੋਈ ਕਾਰ ਨਹੀਂ ਕੀਤੀ, ਉਹ ਹੋਰ ਕੀਹ ਵਿਚਾਰ ਕਰਦਾ ਹੈ ? (ਭਾਵ, ਉਸ ਦੀ ਹੋਰ ਕਿਸੇ ਵਿਚਾਰ ਦਾ ਗੁਣ ਨਹੀਂ), ਉਹ ਮੂਰਖ ਜ਼ਹਿਰ (ਨੂੰ ਵੇਖ ਕੇ) ਭੁੱਲਾ ਹੋਇਆ ਗੁਰੂ ਦੇ ਸਬਦ ਦੀ ਕਦਰ ਨਹੀਂ ਜਾਣਦਾ, ਉਹ ਅੰਨ੍ਹਾ ਅਗਿਆਨੀ (ਹੋਰ) ਬਹੁਤੇ ਕਰਮ ਕਰਦਾ ਹੈ (ਕਰਮ—ਧਾਰਮਿਕ ਰਸਮਾਂ) ਪਰ ਉਸ ਦੀ ਸੁਰਤਿ ਮਾਇਆ ਦੇ ਪਿਆਰ ਵਿਚ (ਹੀ ਲੱਗੀ ਰਹਿੰਦੀ ਹੈ) ।

ਜੋ ਮਨੁੱਖ ਆਪਣੇ ਅੰਦਰ ਕੋਈ ਗੁਣ ਨਾਹ ਹੁੰਦਿਆਂ ਆਪਣੇ ਆਪ ਨੂੰ (ਵਡਾ)

ਜਤਾਉ ਦੇ ਹਨ, ਉਹਨਾਂ ਨੂੰ ਜਮ ਮਾਰ ਕੇ ਖੁਆਰ ਕਰਦਾ ਹੈ; ਪਰ ਹੇ ਨਾਨਕ ! ਕਿਸੇ ਨੂੰ ਕੀਹ ਆਖਣਾ ਹੈ ? ਪਰਮਾਤਮਾ ਆਪ ਹੀ ਬਖਸ਼ਿਸ਼ ਕਰਨ ਵਾਲਾ ਹੈ (ਭਾਵ, ਇਸ ਮਨ-ਮੁਖਤਾ ਵਲੋਂ ਪ੍ਰਭੂ ਆਪ ਹੀ ਬਚਾਉਣ ਦੇ ਸਮਰੱਥ ਹੈ, ਹੋਰ ਕੋਈ ਜੀਵ ਸਹੈਤਾ ਨਹੀਂ ਕਰ ਸਕਦਾ) । ੨ ।

ਪਉੜੀ ॥ ਤੂ ਕਰਤਾ ਸਭੁ ਕਿਛੁ ਜਾਣਦਾ ਸਭਿ ਜੀਅ ਤੁਮਾਰੇ ॥
ਜਿਸੁ ਤੂ ਭਾਵੈ ਤਿਸੁ ਤੂ ਮੇਲਿ ਲੈਹਿ ਕਿਆ ਜੰਤ ਵਿਚਾਰੇ ॥ ਤੂ ਕਰਣ
ਕਾਰਣ ਸਮਰਥੁ ਹੈ ਸਚੁ ਸਿਰਜਣਹਾਰੇ ॥ ਜਿਸ ਤੂ ਮੇਲਹਿ ਪਿਆਰਿਆ ਸੇ
ਤੁਧੁ ਮਿਲੈ ਗੁਰਮੁਖਿ ਵੀਚਾਰੇ ॥ ਹਉ ਬਲਿਹਾਰੀ ਸਤਿਗੁਰ ਆਪਣੇ ਜਿਨਿ
ਮੇਰਾ ਹਰਿ ਅਲਖੁ ਲਖਾਰੇ ॥ ੮ ॥ [ਪੰਨਾ ੫੮੯]

ਪਦ ਅਰਥ :- ਸਭੁ ਕਿਛੁ—(ਜੀਵਾਂ ਦੇ ਦਿਲ ਦੀ) ਹਰੇਕ ਗੱਲ । ਭਾਵੈ—ਚਾਹੇਂ ।
ਕਰਣ—ਜਗਤ । ਕਾਰਣ—ਮੂਲ, ਕਰਨ ਵਾਲਾ । ਅਲਖੁ—ਅਦ੍ਰਿਸ਼ਟ ।

ਅਰਥ :- ਹੇ ਸਿਰਜਨਹਾਰ ! ਤੂੰ ਸਭ ਕੁਝ ਜਾਣਦਾ ਹੈਂ ਤੇ ਸਾਰੇ ਜੀਵ ਤੇਰੇ ਹਨ। ਜੀਆਂ ਵਿਚਾਰਿਆਂ ਦੇ ਕੀਹ ਵੱਸ ਹੈ ? ਜੇ ਤੈਨੂੰ ਭਾਉਂਦਾ ਹੈ ਉਸ ਨੂੰ ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ । ਹੇ ਸਦਾ ਕਾਇਮ ਰਹਿਣ ਵਾਲੇ ਕਰਤਾਰ ! ਤੂੰ ਸਭ ਕੁਝ ਕਰਨ ਦੀ ਤਾਕਤ ਰੱਖਦਾ ਹੈਂ, ਹੇ ਪਿਆਰੇ ! ਜਿਸ ਨੂੰ ਤੂੰ ਆਪ ਮਿਲਾਉਂਦਾ ਹੈਂ ਉਹ ਗੁਰੂ ਦੇ (ਸ਼ਬਦ) ਦੀ ਰਾਹੀਂ ਤੇਰੇ ਗੁਣਾਂ ਦੀ ਵਿਚਾਰ ਕਰ ਕੇ ਤੈਨੂੰ ਮਿਲ ਪੈਂਦਾ ਹੈ ।

ਮੈਂ ਪਿਆਰੇ ਸਤਿਗੁਰ ਤੋਂ ਸਦਕੇ ਹਾਂ ਜਿਸ ਨੇ ਮੈਨੂੰ ਅਦ੍ਰਿਸ਼ਟ ਪਰਮਾਤਮਾ ਦੀ ਸੋਝੀ ਪਾ ਦਿੱਤੀ ਹੈ । ੮ ।

ਸਲੋਕ ਮ: ੩ ॥ ਰਤਨਾ ਪਾਰਖੁ ਜੇ ਹੋਵੈ ਸੁ ਰਤਨਾ ਕਰੇ ਵੀਚਾਰੁ ॥
ਰਤਨਾ ਸਾਰ ਨ ਜਾਣਈ ਅਗਿਆਨੀ ਅੰਧੁ ਅੰਧਾਰੁ ॥ ਰਤਨੁ ਗੁਰੂ ਕਾ
ਸਬਦੁ ਹੈ ਬੁਝੈ ਬੁਝਣਹਾਰੁ ॥ ਮੂਰਖ ਆਪੁ ਗਣਾਇਦੇ ਮਰਿ ਜੰਮਹਿ ਹੋਇ
ਖੁਆਰੁ ॥ ਨਾਨਕ ਰਤਨਾ ਸੇ ਲਹੈ ਜਿਸੁ ਗੁਰਮੁਖਿ ਲਗੈ ਪਿਆਰੁ ॥ ਸਦਾ
ਸਦਾ ਨਾਮੁ ਉਚਰੈ ਹਰਿ ਨਾਮੇ ਨਿਤ ਬਿਉਹਾਰੁ ॥ ਕ੍ਰਿਪਾ ਕਰੇ ਜੇ ਆਪਣੀ
ਤਾ ਹਰਿ ਰਖਾ ਉਰਧਾਰਿ ॥ ੧ ॥ [੫੮੯]

ਪਦ ਅਰਥ :- ਪਾਰਖੁ—ਕਦਰ ਜਾਣਨ ਵਾਲਾ । ਸਾਰ—ਕਦਰ । ਬੁਝਣਹਾਰੁ—
ਸੂਝ ਵਾਲਾ । ਆਪੁ—ਆਪਣੇ ਆਪ ਨੂੰ । ਹੋਇ ਖੁਆਰੁ—ਖੁਆਰੁ ਹੋ ਹੋ ਕੇ । ਲਹੈ—
ਲੱਭਦਾ ਹੈ, ਪ੍ਰਾਪਤ ਕਰਦਾ ਹੈ । ਰਖਾ—ਮੈਂ ਰੱਖਾਂ । ਉਰਧਾਰਿ—ਹਿਰਦੇ ਵਿਚ ਟਿਕਾ ਕੇ ।

ਅਰਥ :- ਜੇ ਮਨੁੱਖ ਰਤਨਾਂ ਦੀ ਕਦਰ ਜਾਣਦਾ ਹੈ, ਉਹੀ ਰਤਨਾਂ ਦੀ ਸੋਝ ਵਿਚਾਰ

ਕਰਦਾ ਹੈ, ਪਰ ਨਦਾਰ ਅੰਨ੍ਹਾ ਤੇ ਅਗਿਆਨੀ ਬੰਦਾ ਰਤਨਾਂ ਦੀ ਕਦਰ ਨਹੀਂ ਪਾ ਸਕਦਾ, ਕੋਈ ਸੂਝ ਵਾਲਾ ਮਨੁੱਖ ਸਮਝਦਾ ਹੈ ਕਿ (ਅਸਲ) ਰਤਨ ਸਤਿਗੁਰੂ ਦਾ ਸ਼ਬਦ ਹੈ। ਪਰ, ਮੂਰਖ ਬੰਦੇ (ਗੁਰ-ਸ਼ਬਦ ਨੂੰ ਸਮਝਣ ਦੇ ਬਾਂ) ਆਪਣੇ ਆਪ ਨੂੰ ਵਡਾ ਜਤਾ-ਉਂਦੇ ਹਨ ਤੇ ਖੁਆਰ ਹੋ ਹੋ ਕੇ ਮਰਦੇ ਜੰਮਦੇ ਰਹਿੰਦੇ ਹਨ।

ਹੇ ਨਾਨਕ ! ਉਹੀ ਮਨੁੱਖ (ਗੁਰ-ਸ਼ਬਦ ਰੂਪ) ਰਤਨਾਂ ਨੂੰ ਹਾਸਲ ਕਰਦਾ ਹੈ ਜਿਸ ਨੂੰ ਗੁਰੂ ਦੀ ਰਾਹੀਂ (ਗੁਰ-ਸ਼ਬਦ ਦੀ) ਲਗਨ ਲੱਗਦੀ ਹੈ; ਉਹ ਮਨੁੱਖ ਸਦਾ ਪ੍ਰਭੂ ਦਾ ਨਾਮ ਜਪਦਾ ਹੈ, ਨਾਮ ਜਪਣਾ ਹੀ ਉਸ ਦਾ ਨਿੱਤ ਦਾ ਵਿਹਾਰ ਬਣ ਜਾਂਦਾ ਹੈ।

ਜੇ ਪਰਮਾਤਮਾ ਆਪਣੀ ਮੋਹਰ ਕਰੇ, ਤਾਂ ਮੈਂ ਭੀ ਉਸ ਦਾ ਨਾਮ ਹਿਰਦੇ ਵਿਚ ਪੜ੍ਹੇ ਰੱਖਾਂ। ੧।

ਮ: ੩ ॥ ਸਤਿਗੁਰ ਕੀ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ
ਪਿਆਰੁ ॥ ਮਤ ਤੁਮ ਜਾਣਹੁ ਓਇ ਜੀਵਦੇ ਓਇ ਆਪਿ ਮਾਰੋ ਕਰਤਾਰਿ ॥
ਹਉਮੈ ਵਡਾ ਰੋਗੁ ਹੈ ਭਾਇ ਦੂਜੈ ਕਰਮ ਕਮਾਇ ॥ ਨਾਨਕ ਮਨਮੁਖਿ
ਜੀਵਦਿਆ ਮੁਏ ਹਰਿ ਵਿਸਰਿਆ ਦੁਖੁ ਪਾਇ ॥ ੨ ॥ [ਪੰਨਾ ੫੮੯]

ਪਦ ਅਰਥ :- ਨਾਮਿ-ਨਾਮ ਵਿਚ। ਓਇ-ਉਹ ਬੰਦੇ। ਕਰਤਾਰਿ-ਕਰਤਾਰ ਨੇ। ਕਮਾਇ-ਕਮਾ ਕੇ।

ਅਰਥ :- ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਦੱਸੀ ਕਾਰ ਨਹੀਂ ਕੀਤੀ, ਜਿਨ੍ਹਾਂ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣੀ, ਇਹ ਨਾ ਸਮਝੋ ਕਿ ਉਹ ਬੰਦੇ ਜੀਉਂਦੇ ਹਨ, ਉਹਨਾਂ ਨੂੰ ਕਰਤਾਰ ਨੇ ਆਪ ਹੀ (ਆਤਮਕ ਮੌਤੇ) ਮਾਰ ਦਿੱਤਾ ਹੈ; ਮਾਇਆ ਦੇ ਮੋਹ ਵਿਚ ਕਰਮ ਕਰ ਕਰ ਕੇ ਉਹਨਾਂ ਨੂੰ ਹਉਮੈ ਦਾ ਰੋਗ (ਚੰਬੜਿਆ ਹੋਇਆ) ਹੈ; ਹੇ ਨਾਨਕ ! ਮਨ ਦੇ ਪਿਛੇ ਤੁਰਨ ਵਾਲੇ ਬੰਦੇ ਜੀਉਂਦੇ ਹੀ ਮੌਏ ਜਾਣੇ। ਜੋ ਮਨੁੱਖ ਰੱਬ ਨੂੰ ਭੁਲਾਉਂਦਾ ਹੈ; ਉਹ ਦੁਖ ਪਾਉਂਦਾ ਹੈ। ੨।

ਪਉੜੀ ॥ ਜਿਸੁ ਅੰਤਰੁ ਹਿਰਦਾ ਸੁਧੁ ਹੈ ਤਿਸੁ ਜਨ ਕਉ ਸਭਿ
ਨਮਸਕਾਰੀ ॥ ਜਿਸੁ ਅੰਦਰਿ ਨਾਮੁ ਨਿਧਾਨੁ ਹੈ ਤਿਸੁ ਜਨ ਕਉ ਹਉ
ਬਲਿਹਾਰੀ ॥ ਜਿਸੁ ਅੰਦਰਿ ਬੁਧਿ ਬਿਬੇਕੁ ਹੈ ਹਰਿ ਨਾਮੁ ਮੁਰਾਰੀ ॥ ਸੋ
ਸਤਿਗੁਰੁ ਸਭਨਾ ਕਾ ਮਿਤੁ ਹੈ ਸਭ ਤਿਸਹਿ ਪਿਆਰੀ ॥ ਸਭੁ ਆਤਮਰਾਮੁ
ਪਸਾਰਿਆ ਗੁਰ ਬੁਧਿ ਬੀਚਾਰੀ ॥ ੯ ॥ [ਪੰਨਾ ੫੮੯]

ਪਦ ਅਰਥ :- ਅੰਤਰੁ-ਅੰਦਰਲਾ। ਬਿਬੇਕੁ-ਪਰਖ। ਮੁਰਾਰੀ-ਪਰਮਾਤਮਾ। ਗੁਰ ਬੁਧਿ-ਗੁਰੂ ਦੀ ਅਕਲ ਨੇ। ਬੀਚਾਰੀ-ਵਿਚਾਰਿਆ ਹੈ।

ਅਰਥ :-ਜਿਸ ਦਾ ਅੰਦਰਲਾ ਹਿਰਦਾ ਪਵਿੱਤ੍ਰ ਹੈ, ਉਸ ਨੂੰ ਸਾਰੇ ਜੀਵ ਨਮਸਕਾਰ ਕਰਦੇ ਹਨ; ਜਿਸਦੇ ਹਿਰਦੇ ਵਿਚ ਨਾਮ(ਰੂਪ)ਖਜ਼ਾਨਾ ਹੈ ਉਸ ਤੋਂ ਮੈਂ ਸਦਕੇ ਹਾਂ। ਜਿਸ ਦੇ ਅੰਦਰ (ਭਲੀ) ਮਤਿ ਹੈ, (ਚੰਗੇ ਮੰਦੇ ਦੀ) ਪਛਾਣ ਹੈ ਤੇ ਹਰੀ ਮੁਰਾਰੀ ਦਾ ਨਾਮ ਹੈ, ਉਹ ਸਤਿਗੁਰੂ ਸਭ ਜੀਵਾਂ ਦਾ ਮਿੱਤ੍ਰ ਹੈ ਤੇ ਸਾਰੀ ਸ੍ਰਿਸ਼ਟੀ ਉਸ ਨੂੰ ਪਿਆਰੀ ਲੱਗਦੀ ਹੈ (ਕਿਉਂਕਿ) ਸਤਿਗੁਰੂ ਦੀ ਸਮਝ ਨੇ ਤਾਂ ਇਹ ਸਮਝਿਆ ਹੈ ਕਿ ਸਭ ਥਾਈਂ ਪਰਮਾਤਮਾ ਨੇ ਆਪਣਾ ਆਪ ਪਸਾਰਿਆ ਹੋਇਆ ਹੈ। ੯।

ਸਲੋਕ ਮ: ੩ ॥ ਬਿਨੁ ਸਤਿਗੁਰ ਸੇਵੇ ਜੀਅ ਕੇ ਬੰਧਨਾ ਵਿਚਿ ਹਉਮੈ ਕਰਮ ਕਮਾਹਿ ॥ ਬਿਨੁ ਸਤਿਗੁਰ ਸੇਵੇ ਠਉਰ ਨ ਪਾਵਹੀ ਮਰਿ ਜੰਮਹਿ ਆਵਹਿ ਜਾਹਿ ॥ ਬਿਨੁ ਸਤਿਗੁਰ ਸੇਵੇ ਫਿਕਾ ਬੋਲਣਾ ਨਾਮੁ ਨ ਵਸੈ ਮਨ ਮਾਹਿ ॥ ਨਾਨਕ ਬਿਨੁ ਸਤਿਗੁਰ ਸੇਵੇ ਜਮਪੁਰਿ ਬਧੇ ਮਾਰੀਅਨਿ ਮੁਹਿ ਕਾਲੈ ਉਠਿ ਜਾਹਿ ॥ ੧ ॥ [ਪੰਨਾ ੫੮੯]

ਪਦ ਅਰਥ :-ਠਉਰ-ਟਿਕਾਣਾ, ਇਸਥਿਤੀ, ਭਟਕਣ ਤੋਂ ਖਲਾਸੀ। ਮੁਹਿ ਕਾਲੈ-ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ।

ਅਰਥ :-ਮਨੁੱਖ ਸਤਿਗੁਰੂ ਦੀ ਸੇਵਾ ਤੋਂ ਖੁੰਬ ਕੇ ਅਹੰਕਾਰ ਦੇ ਆਸਰੇ ਕਰਮ ਕਰਦੇ ਹਨ, ਪਰ ਉਹ ਕਰਮ ਉਹਨਾਂ ਦੇ ਆਤਮਾ ਲਈ ਬੰਧਨ ਹੋ ਜਾਂਦੇ ਹਨ, ਸਤਿਗੁਰੂ ਦੀ ਦੱਸੀ ਕਾਰ ਨਾ ਕਰਨ ਕਰ ਕੇ ਉਹਨਾਂ ਨੂੰ ਕਿਤੇ ਥਾਂ ਨਹੀਂ ਮਿਲਦੀ, ਉਹ ਮਰਦੇ ਹਨ (ਫੇਰ) ਜੰਮਦੇ ਹਨ, (ਸੰਸਾਰ ਵਿਚ) ਆਉਂਦੇ ਹਨ, (ਫੇਰ) ਜਾਂਦੇ ਹਨ; ਸਤਿਗੁਰੂ ਦੀ ਦੱਸੀ ਸੇਵਾ ਤੋਂ ਵਾਂਜੇ ਰਹਿ ਕੇ ਉਹਨਾਂ ਦੇ ਬੋਲ ਭੀ ਫਿੱਕੇ ਹੁੰਦੇ ਹਨ ਤੇ 'ਨਾਮ' ਉਹਨਾਂ ਦੇ ਮਨ ਵਿਚ ਵੱਸਦਾ ਨਹੀਂ। ਹੇ ਨਾਨਕ ! ਸਤਿਗੁਰੂ ਦੀ ਸੇਵਾ ਤੋਂ ਬਿਨਾ ਕਾਲੇ-ਮੂੰਹ (ਸੰਸਾਰ ਤੋਂ) ਤੁਰ ਜਾਂਦੇ ਹਨ ਤੇ ਜਮਪੁਰੀ ਵਿਚ ਬੱਧੇ ਹੋਏ ਮਾਰ ਖਾਂਦੇ ਹਨ (ਭਾਵ, ਇਸ ਲੋਕ ਵਿਚ ਮੁਕਾਲਖ ਖੱਟਦੇ ਹਨ ਤੇ ਅਗਾਂਹ ਭੀ ਦੁਖੀ ਹੁੰਦੇ ਹਨ) ॥ ੧ ॥

ਮਹਲਾ ੧ ॥ ਜਾਲਉ ਐਸੀ ਰੀਤਿ ਜਿਤੁ ਮੈ ਪਿਆਰਾ ਵੀਸਰਾ ਨਾਨਕ ਸਾਈ ਭਲੀ ਪਰੀਤਿ ਜਿਤੁ ਸਾਹਿਬ ਸੇਤੀ ਪਤਿ ਰਹੈ ॥੨॥ [ਪੰਨਾ ੫੯੦]

ਪਦ ਅਰਥ :-ਜਾਲਉ-ਮੈਂ ਸਾੜ ਦਿਆਂ। ਮੈ-ਮੈਨੂੰ। ਜਿਤੁ-ਜਿਸ ਦੀ ਰਾਹੀਂ।

ਅਰਥ :-ਮੈਂ ਇਹੋ ਜਿਹੀ ਰੀਤ ਨੂੰ ਸਾੜ ਦਿਆਂ ਜਿਸ ਕਰਕੇ ਪਿਆਰਾ ਪ੍ਰਭੂ ਮੈਨੂੰ ਵਿਸਰ ਜਾਏ, ਹੇ ਨਾਨਕ ! ਪ੍ਰੇਮ ਉਹੋ ਹੀ ਚੰਗਾ ਹੈ ਜਿਸ ਦੀ ਰਾਹੀਂ ਖਸਮ ਨਾਲ ਇੱਜ਼ਤ ਬਣੀ ਰਹੇ ॥ ੨ ॥

ਪਉੜੀ ॥ ਹਰਿ ਇਕੋ ਦਾਤਾ ਸੇਵੀਐ ਹਰਿ ਇਕੁ ਧਿਆਈਐ ॥ ਹਰਿ

ਇਕੋ ਦਾਤਾ ਮੰਗੀਐ ਮਨ ਚਿੰਦਿਆ ਪਾਈਐ ॥ ਜੇ ਦੂਜੇ ਪਾਸਹੁ ਮੰਗੀਐ
ਤਾ ਲਾਜ ਮਰਾਈਐ ॥ ਜਿਨਿ ਸੇਵਿਆ ਤਿਨਿ ਫਲੁ ਪਾਇਆ ਤਿਸੁ ਜਨ
ਕੀ ਸਭ ਭੁਖ ਗਵਾਈਐ ॥ [ਪੰਨਾ ੫੯੦]

ਪਦ ਅਰਥ :- ਭੁਖ-ਤ੍ਰਿਸ਼ਨਾ ।

ਅਰਥ :- ਇਕੋ ਦਾਤਾਰ ਕਰਤਾਰ ਦੀ ਸੇਵਾ ਕਰਨੀ ਚਾਹੀਦੀ ਹੈ, ਇਕੋ ਪਰਮਾ-
ਤਮਾ ਨੂੰ ਹੀ ਸਿਮਰਨਾ ਚਾਹੀਦਾ ਹੈ; ਇਕੋ ਹਰੀ ਦਾਤਾਰ ਕੋਲੋਂ ਹੀ ਦਾਨ ਮੰਗਣਾ ਚਾਹੀਦਾ
ਹੈ, ਜਿਸ ਪਾਸੋਂ ਮਨ-ਮੰਗੀ ਮੁਰਾਦ ਮਿਲ ਜਾਏ; ਜੇ ਕਿਸੇ ਹੋਰ ਕੋਲੋਂ ਮੰਗੀਏ ਤਾਂ ਸ਼ਰਮ
ਨਾਲ ਮਰ ਜਾਈਏ (ਭਾਵ, ਕਿਸੇ ਹੋਰ ਪਾਸੋਂ ਮੰਗਣ ਨਾਲੋਂ ਸ਼ਰਮ ਨਾਲ ਮਰ ਜਾਣਾ
ਚੰਗਾ ਹੈ) । ਜਿਸ ਭੀ ਮਨੁੱਖ ਨੇ ਹਰੀ ਨੂੰ ਸੇਵਿਆ ਹੈ ਉਸੇ ਨੇ ਫਲ ਪਾ ਲਿਆ ਹੈ, ਉਸ
ਮਨੁੱਖ ਦੀ ਸਾਰੀ ਤ੍ਰਿਸ਼ਨਾ ਦੂਰ ਹੋ ਗਈ ਹੈ ।

ਨਾਨਕੁ ਤਿਨ ਵਿਟਹੁ ਵਾਰਿਆ ਜਿਨ ਅਨਦਿਨੁ ਹਿਰਦੈ ਹਰਿ ਨਾਮੁ
ਧਿਆਈਐ ॥ ੧੦ ॥ [ਪੰਨਾ ੫੯੦]

ਅਰਥ :- ਨਾਨਕ ਸਦਕੇ ਹੈ ਉਹਨਾਂ ਮਨੁੱਖਾਂ ਤੋਂ, ਜੋ ਹਰ ਵੇਲੇ ਹਿਰਦੇ ਵਿਚ
ਪ੍ਰਭੂ ਦਾ ਨਾਮ ਸਿਮਰਦੇ ਹਨ । ੧੦ ।

ਸਲੋਕੁ ਮ: ੩ ॥ ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ
ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ
ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ
ਕਾਰ ਕਮਾਇ ॥

ਪਦ ਅਰਥ :- ਲਇਅਨੁ-ਲਾ ਲਏ ਹਨ ਉਸ ਨੇ । ਦਿਤੀਅਨੁ-ਦਿੱਤੀ ਹੈ ਉਸ
ਨੇ । [ਵੇਖੋ “ਗੁਰਬਾਣੀ ਵਿਆਕਰਣ”] ।

ਅਰਥ :- ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ
ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਬੁਲਾ
ਕੇ ਉਸ ਨੇ ਭਗਤਾਂ ਨੂੰ ਪਾਤਿਸਾਹੀ ਬਖਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ
ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ ।

ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੁਨੀ ਪਾਹਿ ॥
ਨਾਨਕ ਵਿਣੁ ਨਾਵੇ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥ ੧ ॥
[ਪੰਨਾ ੫੯੦]

ਅਰਥ :- ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਯਨ ਤੇ
ਫਿਰ ਜੁਨਾਂ ਵਿਚ ਪੈ ਜਾਂਦੇ ਹਨ, (ਕਿਉਂਕਿ) ਹੇ ਨਾਨਕ ! ਨਾਮ ਤੋਂ ਸੱਖਣੇ ਰਾਜੇ ਭੀ

ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਂਦੇ । ੧ ।

ਮ: ੩॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ
ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥

ਅਰਥ :—ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਧਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਭਰ ਦੂਰ ਹੋ ਜਾਂਦਾ ਹੈ ।

ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥
ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥ ੨ ॥ [ਪੰਨਾ
੫੯੦]

ਅਰਥ :—ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ (ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ) ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੋ ਨਾਨਕ ! (ਇਹੋ ਜਿਹੇ ਜੀਉਤਿਆਂ ਨੂੰ) ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ । ੨ ।

ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥
ਹਰਿ ਨਾਮੁ ਵਣੈਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥

ਅਰਥ :—ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ (ਉਸ ਪਿਆਰ ਦਾ ਸਦਕਾ ਉਹ) ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; (ਸਤਿਗੁਰੂ ਦੇ ਕੋਲ ਆ ਕੇ) ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ ।

ਗੁਰ ਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥

ਅਰਥ :—(ਇਹੋ ਜਿਹੇ) ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ ।

ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ
ਕਰਾਵਹਿ॥ਤਿਨਾ ਗੁਰ ਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ
ਹਰਿ ਨਾਮੁ ਧਿਆਵਹਿ ॥ ੧੧ ॥ [ਪੰਨਾ ੫੯੦]

ਪਦ ਅਰਥ :—ਬੋਹਲੁ—ਦਾਣਿਆਂ ਦਾ ਵੇਰ, ਜੋ ਫਸਲ ਗਾਹ ਕੇ ਤੂੜੀ ਭੋਹ ਆਦਿਕ ਤੋਂ ਵੱਖ ਕੀਤਾ ਜਾਂਦਾ ਹੈ; ਭੰਡਾਰ । ਸਾਂਝ—ਭਾਈਵਾਲੀ, ਭਿਆਲੀ ।

ਅਰਥ :—ਗੁਰੂ ਸਤਿਗੁਰੂ ਹਰੀ ਦੇ ਨਾਮ ਦਾ (ਮਾਨੋ) ਬੋਹਲ ਹੈ, ਵਡੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹਾਦਰਾਂ ਉਠਦਿਆਂ (ਭਾਵ, ਹਰ ਵੇਲੇ) ਹਰੀ ਦਾ ਨਾਮ ਸਿਮਰਦੇ ਹਨ ।੧੧।

ਸਲੋਕ ਮ: ੩ ॥ ਨਾਨਕ ਨਾਮੁ ਨਿਧਾਨੁ ਹੈ ਗੁਰਮੁਖਿ ਪਾਇਆ ਜਾਇ ॥
ਮਨਮੁਖ ਘਰਿ ਹੋਦੀ ਵਥੁ ਨ ਜਾਣਨੀ ਅੰਧੇ ਭਉਕਿ ਮੁਏ ਬਿਲਲਾਇ ॥੧॥

ਅਰਥ :—ਹੇ ਨਾਨਕ ! ਨਾਮ (ਹੀ ਅਸਲ) ਖਜ਼ਾਨਾ ਹੈ, ਜੋ ਸਤਿਗੁਰੂ ਦੇ ਸਨਮੁਖ ਹੋ ਕੇ ਮਿਲ ਸਕਦਾ ਹੈ; ਅੰਨ੍ਹੇ ਮਨਮੁਖ (ਹਿਰਦੇ-ਰੂਪ) ਘਰ ਵਿਚ ਹੁੰਦੀ (ਇਸ) ਵਸਤੂ ਨੂੰ ਨਹੀਂ ਪਛਾਣਦੇ, ਤੇ (ਬਾਹਰ ਮਾਇਆ ਦੇ ਪਿਛੇ) ਵਿਲਕਦੇ ਤੇ ਭਉਂਕਦੇ ਮਰ ਜਾਂਦੇ ਹਨ । ੧ ।

ਮ: ੩ ॥ ਕੰਚਨ ਕਾਇਆ ਨਿਰਮਲੀ ਜੋ ਸਚਿ ਨਾਮਿ ਸਚਿ ਲਾਗੀ ॥
ਨਿਰਮਲ ਜੋਤਿ ਨਿਰੰਜਨੁ ਪਾਇਆ ਗੁਰਮੁਖਿ ਭ੍ਰਮੁ ਭਉ ਭਾਗੀ ॥ ਨਾਨਕ
ਗੁਰਮੁਖਿ ਸਦਾ ਸੁਖੁ ਪਾਵਹਿ ਅਨਦਿਨੁ ਹਰਿ ਬੈਰਾਗੀ ॥੨॥ [ਪੰਨਾ ੫੯੦]

ਪਦ ਅਰਥ :—ਕੰਚਨ—ਸੋਨਾ । ਨਾਮਿ—ਹਰੀ ਨਾਮ ਦੀ ਰਾਹੀਂ । ਨਿਰੰਜਨੁ—
ਮਾਇਆ ਤੋਂ ਰਹਿਤ ਪ੍ਰਭੂ । ਬੈਰਾਗੀ—ਵੈਰਾਗ-ਵਾਨ ਹੋ ਕੇ ।

ਅਰਥ :—ਜੋ ਸਰੀਰ ਸੱਚੇ ਨਾਮ ਦੀ ਰਾਹੀਂ ਸੱਚੇ ਪ੍ਰਭੂ ਵਿਚ ਜੁੜਿਆ ਹੋਇਆ ਹੈ, ਉਹ ਸੋਨੇ ਵਰਗਾ ਸੁੱਖ ਹੈ; ਉਸ ਨੂੰ ਨਿਰਮਲ ਜੋਤਿ (ਰੂਪ) ਮਾਇਆ ਤੋਂ ਰਹਿਤ ਪ੍ਰਭੂ ਮਿਲ ਪੈਂਦਾ ਹੈ ਤੇ ਸਤਿਗੁਰੂ ਦੇ ਸਨਮੁਖ ਹੋ ਕੇ ਉਸ ਦਾ ਭਰਮ ਤੇ ਡਰ ਦੂਰ ਹੋ ਜਾਂਦਾ ਹੈ; ਹੇ ਨਾਨਕ ! ਸਤਿਗੁਰੂ ਦੇ ਸਨਮੁਖ ਮਨੁੱਖ ਹਰ ਵੇਲੇ ਪ੍ਰਮਾਤਮਾ ਦੇ ਵੈਰਾਗੀ ਹੋ ਕੇ ਸਦਾ ਸੁਖ ਪਾਉਂਦੇ ਹਨ । ੨ ।

ਪਉੜੀ ॥ ਸੇ ਗੁਰਸਿਖ ਧਨੁ ਧੰਨੁ ਹੈ ਜਿਨੀ ਗੁਰ ਉਪਦੇਸੁ ਸੁਣਿਆ
ਹਰਿ ਕੰਨੀ ॥ ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਤਿਨਿ ਹੰਉਮੈ ਦੁਬਿਧਾ
ਭੰਨੀ ॥

ਪਦ ਅਰਥ :—ਕੰਨੀ ਸੁਣਿਆ—ਗੁਰੂ ਨਾਲ ਸੁਣਿਆ ਹੈ । ਤਿਨਿ—ਉਸ ਨੇ ।
ਭੰਨੀ—ਨਾਸ ਕੀਤੀ ਹੈ ।

ਅਰਥ :—ਧੰਨ ਹਨ ਉਹ ਗੁਰਸਿੱਖ ਜਿਨ੍ਹਾਂ ਨੇ ਸਤਿਗੁਰੂ ਦਾ ਉਪਦੇਸ਼ ਗੁਰੂ ਨਾਲ ਸੁਣਿਆ ਹੈ; ਸਤਿਗੁਰੂ ਨੇ (ਜਿਸ ਦੇ ਭੀ ਹਿਰਦੇ ਵਿਚ) ਨਾਮ ਦ੍ਰਿੜ੍ਹ ਕੀਤਾ ਹੈ ਉਸ ਨੇ ਹੰਉਮੈ ਤੇ ਦੁਬਿਧਾ (ਹਿਰਦੇ ਵਿਚੋਂ) ਭੰਨ ਸੁੱਟੀ ਹੈ ।

ਬਿਨੁ ਹਰਿ ਨਾਵੈ ਕੋ ਮਿਤ੍ਰ ਨਾਹੀ ਵੀਚਾਰਿ ਡਿਠਾ ਹਰਿ ਜੰਨੀ॥ਜਿਨ੍ਹਾ
ਗੁਰਸਿਖਾ ਕਉ ਹਰਿ ਸੰਤੁਸਟੁ ਹੈ ਤਿਨ੍ਹੀ ਸਤਿਗੁਰ ਕੀ ਗਲ ਮੰਨੀ ॥

ਅਰਥ :- ਪ੍ਰਭੂ ਦਾ ਸਿਮਰਨ ਕਰਨ ਵਾਲਿਆਂ (ਗੁਰ-ਸਿੱਖਾਂ) ਨੇ ਇਹ ਗੱਲ
ਵਿਚਾਰ ਕੇ ਵੇਖ ਲਈ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ (ਸੱਚਾ) ਮਿਤ੍ਰ ਨਹੀਂ
ਹੈ; ਜਿੰਨ੍ਹਾਂ ਗੁਰਸਿੱਖਾਂ ਤੇ ਪ੍ਰਭੂ ਪ੍ਰਸੰਨ ਹੁੰਦਾ ਹੈ, ਉਹ ਸਤਿਗੁਰੂ ਦੀ ਸਿੱਖਿਆ ਤੇ ਤੁਰਦੇ ਹਨ।
ਜੇ ਗੁਰਮੁਖਿ ਨਾਮੁ ਧਿਆਇਏ ਤਿਨ੍ਹੀ ਚੜੀ ਚਵਗਨਿ ਵੰਨੀ॥੧੨॥

[ਪੰਨਾ ੫੯੦]

ਪਦ ਅਰਥ :- ਵੰਨੀ-ਰੰਗਣ ।

ਅਰਥ :- ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਜਪਦੇ ਹਨ, ਉਹਨਾਂ ਨੂੰ
(ਪ੍ਰੇਮ ਈ) ਚੌਗੁਣੀ ਰੰਗਣ ਚੜ੍ਹਦੀ ਹੈ ।੧੨।

ਸਲੋਕ ਮ: ੩ ॥ ਮਨਮੁਖੁ ਕਾਇਰੁ ਕਰੂਪੁ ਹੈ ਬਿਨੁ ਨਾਵੈ ਨਕੁ ਨਾਹਿ ॥
ਅਨਾਦਿਨੁ ਧੰਧੈ ਵਿਆਪਿਆ ਸੁਪਨੈ ਭੀ ਸੁਖੁ ਨਾਹਿ ॥ ਨਾਨਕ ਗੁਰਮੁਖਿ
ਹੋਵਹਿ ਤਾ ਉਬਰਹਿ ਨਾਹਿ ਤ ਬਧੇ ਦੁਖ ਸਹਾਹਿ ॥੧॥ [ਪੰਨਾ ੫੯੧]

ਪਦ ਅਰਥ :- ਕਰੂਪੁ-ਭੈੜੇ ਮੂੰਹ ਵਾਲਾ, ਭੈੜ-ਮੱਥਾ, ਭਰਿਸ਼ਟੇ ਮੂੰਹ ਵਾਲਾ ।

ਅਰਥ :- ਮਨ ਦੇ ਅਧੀਨ ਮਨੁੱਖ ਡਰਾਕਲ ਤੇ ਬੇ-ਸ਼ਕਲ ਹੁੰਦਾ ਹੈ, ਨਾਮ ਤੋਂ
ਬਿਨਾ ਕਿਤੇ ਉਸ ਨੂੰ ਆਦਰ ਨਹੀਂ ਮਿਲਦਾ; ਹਰ ਵੇਲੇ ਮਾਇਆ ਦੇ ਕਜ਼ੀਏ ਵਿਚ ਰੁੱਝਾ
ਰਹਿੰਦਾ ਹੈ ਤੇ (ਇਸ ਕਰ ਕੇ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਹੁੰਦਾ । ਹੇ ਨਾਨਕ !
ਮਨਮੁਖ ਮਨੁੱਖ ਜੇ ਸਤਿਗੁਰੂ ਦੇ ਸਨਮੁਖ ਹੋ ਜਾਣ ਤਾਂ (ਜੰਜਾਲ ਤੋਂ) ਬਚ ਜਾਂਦੇ ਹਨ,
ਨਹੀਂ ਤਾਂ (ਮਾਇਆ ਦੇ ਮੋਹ ਵਿਚ) ਬੱਧੇ ਹੋਏ ਦੁੱਖ ਸਹਿੰਦੇ ਹਨ ।੧।

ਮ: ੩ ॥ ਗੁਰਮੁਖਿ ਸਦਾ ਦਰਿ ਸੋਹਣੇ ਗੁਰ ਕਾ ਸਬਦੁ ਕਮਾਹਿ ॥
ਅੰਤਰਿ ਸਾਂਤਿ ਸਦਾ ਸੁਖੁ ਦਰਿ ਸਚੇ ਸੋਭਾ ਪਾਹਿ ॥ ਨਾਨਕ ਗੁਰਮੁਖਿ ਹਰਿ
ਨਾਮੁ ਪਾਇਆ ਸਹਜੇ ਸਚਿ ਸਮਾਹਿ ॥ ੨ ॥ [ਪੰਨਾ ੫੯੧]

ਅਰਥ :- ਸਤਿਗੁਰੂ ਦੇ ਸਨਮੁਖ ਹੋਏ ਹੋਏ ਮਨੁੱਖ ਦਰਗਾਹ ਵਿਚ ਸਦਾ ਸੋਭਦੇ
ਹਨ (ਕਿਉਂਕਿ) ਉਹ ਸਤਿਗੁਰੂ ਦਾ ਸ਼ਬਦ ਕਮਾਉਂਦੇ ਹਨ; ਉਹਨਾਂ ਦੇ ਹਿਰਦੇ ਵਿਚ
ਸਦਾ ਸਾਂਤੀ ਤੇ ਸੁਖ ਹੁੰਦਾ ਹੈ, (ਇਸ ਕਰ ਕੇ) ਸੱਚੀ ਦਰਗਾਹ ਵਿਚ ਸੋਭਾ ਪਾਉਂਦੇ ਹਨ ।
ਹੇ ਨਾਨਕ ! ਸਤਿਗੁਰੂ ਦੇ ਸਨਮੁਖ ਮਨੁੱਖਾਂ ਨੂੰ ਹਰੀ ਦਾ ਨਾਮ ਮਿਲਿਆ ਹੋਇਆ ਹੁੰਦਾ
ਹੈ, (ਇਸ ਕਰ ਕੇ) ਉਹ ਸੁਤੇ ਹੀ ਸੱਚੇ ਵਿਚ ਲੀਨ ਹੋ ਜਾਂਦੇ ਹਨ ।੨।

ਪਉੜੀ ॥ ਗੁਰਮੁਖਿ ਪ੍ਰਹਲਾਦਿ ਜਪਿ ਹਰਿ ਗਤਿ ਪਾਈ ॥ ਗੁਰਮੁਖਿ
ਜਨਕਿ ਹਰਿ ਨਾਮਿ ਲਿਵ ਲਾਈ ॥ ਗੁਰਮੁਖਿ ਬਸਿਸਟਿ ਹਰਿ ਉਪਦੇਸੁ

ਸੁਣਾਈ ॥

ਪਦ ਅਰਥ :—ਗੁਰਮੁਖਿ—ਗੁਰੂ ਦੇ ਸਨਮੁਖ ਹੋ ਕੇ ।

ਅਰਥ :—ਸਤਿਗੁਰੂ ਦੇ ਸਨਮੁਖ ਹੋ ਕੇ ਪ੍ਰਹਿਲਾਦ ਨੇ ਹਰੀ ਦਾ ਨਾਮ ਜਪ ਕੇ ਉੱਚੀ ਆਤਮਕ ਅਵਸਥਾ ਪ੍ਰਾਪਤ ਕੀਤੀ; ਸਤਿਗੁਰੂ ਦੇ ਸਨਮੁਖ ਹੋ ਕੇ ਜਨਕ ਨੇ ਹਰੀ ਦੇ ਨਾਮ ਵਿਚ ਬ੍ਰਿਤੀ ਜੋੜੀ; ਸਤਿਗੁਰੂ ਦੇ ਸਨਮੁਖ ਹੋ ਕੇ ਬਸਿਸ਼ਟ ਨੇ ਹਰੀ ਦਾ ਉਪਦੇਸ਼ (ਹੋਰਨਾਂ ਨੂੰ) ਸੁਣਾਇਆ ।

ਬਿਨੁ ਗੁਰ ਹਰਿ ਨਾਮੁ ਨ ਕਿਨੈ ਪਾਇਆ ਮੇਰੇ ਭਾਈ ॥ ਗੁਰਮੁਖਿ ਹਰਿ ਭਗਤਿ ਹਰਿ ਆਪਿ ਲਹਾਈ ॥੧੩॥ [ਪੰਨਾ ੫੯੧]

ਪਦ ਅਰਥ :—ਲਹਾਈ—ਲਭਾਈ, ਦਿੱਤੀ ਹੈ ।

ਅਰਥ :—ਹੇ ਮੇਰੇ ਭਾਈ ! ਸਤਿਗੁਰੂ ਤੋਂ ਬਿਨਾ ਕਿਸੇ ਨੇ ਨਾਮ ਨਹੀਂ ਲੱਭਾ । ਸਤਿਗੁਰੂ ਦੇ ਸਨਮੁਖ ਹੋਏ ਸਨੱਖ ਨੂੰ ਪ੍ਰਭੂ ਨੇ ਆਪਣੀ ਭਗਤੀ ਆਪ ਬਖਸ਼ੀ ਹੈ । ੧੩ ।

ਸਲੋਕੁ ਮ: ੩ ॥ ਸਤਿਗੁਰ ਕੀ ਪਰਤੀਤਿ ਨ ਆਈਆ ਸਬਦਿ ਨ ਲਾਗੋ ਭਾਉ ॥ ਓਸ ਨੋ ਸੁਖੁ ਨ ਉਪਜੈ ਭਾਵੈ ਸਉ ਗੋੜਾ ਆਵਉ ਜਾਉ ॥ ਨਾਨਕ ਗੁਰਮੁਖਿ ਸਹਜਿ ਮਿਲੈ ਸਚੇ ਸਿਉ ਲਿਵ ਲਾਉ ॥੧॥ [ਪੰਨਾ ੫੯੧]

ਅਰਥ :—ਜਿਸ ਮਨੱਖ ਨੂੰ ਸਤਿਗੁਰੂ ਤੇ ਭਰੋਸਾ ਨਹੀਂ ਬਣਿਆ ਤੇ ਸਤਿਗੁਰੂ ਦੇ ਸ਼ਬਦ ਵਿਚ ਜਿਸ ਦਾ ਪਿਆਰ ਨਹੀਂ ਲੱਗਾ ਉਸ ਨੂੰ ਕਦੇ ਸੁਖ ਨਹੀਂ ਭਾਵੇਂ (ਗੁਰੂ ਪਾਸ) ਸੋ ਵਾਰੀ ਆਵੇ ਜਾਏ । ਹੇ ਨਾਨਕ ! ਜੇ ਗੁਰੂ ਦੇ ਸਨਮੁਖ ਹੋ ਕੇ ਸੱਚੇ ਵਿਚ ਲਿਵ ਜੋੜੀਏ ਤਾਂ ਪ੍ਰਭੂ ਸਹਜੇ ਹੀ ਮਿਲ ਪੈਂਦਾ ਹੈ । ੧ ।

ਮ: ੩ ॥ ਏ ਮਨ ਐਸਾ ਸਤਿਗੁਰੁ ਖੋਜਿ ਲਹੁ ਜਿਤੁ ਸੇਵਿਐ ਜਨਮ ਮਰਣ ਦੁਖੁ ਜਾਇ ॥ ਸਹਸਾ ਮੂਲਿ ਨ ਹੋਵਈ ਹਉਮੈ ਸਬਦਿ ਜਲਾਇ ॥ ਕੂੜੈ ਕੀ ਪਾਲਿ ਵਿਚਹੁ ਨਿਕਲੈ ਸਚੁ ਵਸੈ ਮਨਿ ਆਇ ॥ ਅੰਤਰਿ ਸਾਂਤਿ ਮਨਿ ਸੁਖੁ ਹੋਇ ਸਚ ਸੰਜਮਿ ਕਾਰ ਕਮਾਇ ॥

ਪਦ ਅਰਥ :—ਜਨਮ ਮਰਣ—ਜੰਮਣ ਤੋਂ ਮਰਨ ਤਕ ਦਾ । ਸਹਸਾ—ਤੌਖਲਾ । ਮੂਲਿ—ਕਦੇ ਭੀ । ਪਾਲਿ—ਕੰਧ । ਮਨਿ—ਮਨ ਵਿਚ । ਸੰਜਮਿ—ਜੁਗਤਿ ਨਾਲ ।

ਅਰਥ :—ਹੇ ਮੇਰੇ ਮਨ ! ਇਹੋ ਜਿਹਾ ਸਤਿਗੁਰੂ ਖੋਜ ਕੇ ਲੱਭ, ਜਿਸ ਦੀ ਸੇਵਾ ਕੀਤਿਆਂ ਤੇਰਾ ਸਾਰੀ ਉਮਰ ਦਾ ਦੁਖ ਦੂਰ ਹੋ ਜਾਏ; ਕਦੇ ਉੱਕਾ ਹੀ ਚਿੰਤਾ ਨਾ ਹੋਵੇ ਤੇ (ਉਸ ਸਤਿਗੁਰੂ ਦੇ) ਸ਼ਬਦ ਨਾਲ ਤੇਰੀ ਹਉਮੈ ਸੜ ਜਾਏ; ਤੇਰੇ ਅੰਦਰੋਂ ਕੂੜ ਦੀ ਕੰਧ ਦੂਰ ਹੋ ਜਾਏ ਤੇ ਮਨ ਵਿਚ ਸੱਚਾ ਹਰੀ ਆ ਵੱਸੇ, ਅਤੇ ਹੇ ਮਨ ! (ਉਸ ਸਤਿਗੁਰੂ ਦੇ

ਦੱਸੇ ਹੋਏ) ਸੰਜਮ ਵਿਚ ਸੱਚੀ ਕਾਰ ਕਰ ਕੇ ਤੇਰੇ ਅੰਦਰ ਸ਼ਾਂਤੀ ਤੇ ਸੁਖ ਹੋ ਜਾਏ ।

ਨਾਨਕ ਪੂਰੇ ਕਰਮਿ ਸਤਿਗੁਰੁ ਮਿਲੈ ਹਰਿ ਜੀਉ ਕਿਰਪਾ ਕਰੇ
ਰਜਾਇ ॥੨॥ [ਪੰਨਾ ੫੯੧]

ਪਦ ਅਰਥ :—ਕਰਮਿ—ਬਖਸ਼ਸ਼ ਨਾਲ । ਰਜਾਇ—(ਆਪਣੀ) ਰਜ਼ਾ ਅਨੁਸਾਰ ।

ਅਰਥ :—ਹੇ ਨਾਨਕ ! ਜਦੋਂ ਹਰੀ ਆਪਣੀ ਰਜ਼ਾ ਵਿਚ ਮੇਹਰ ਕਰਦਾ ਹੈ ਤਦੋਂ (ਇਹੋ ਜਿਹਾ) ਸਤਿਗੁਰੂ ਪੂਰੀ ਬਖਸ਼ਸ਼ ਨਾਲ ਹੀ ਮਿਲਦਾ ਹੈ । ॥੨॥

ਪਉੜੀ ॥ ਜਿਸ ਕੈ ਘਰਿ ਦੀਬਾਨੁ ਹਰਿ ਹੋਵੈ ਤਿਸ ਕੀ ਮੁਠੀ ਵਿਚਿ
ਜਗਤੁ ਸਭੁ ਆਇਆ ॥ ਤਿਸ ਕਉ ਤਲਕੀ ਕਿਸੈ ਦੀ ਨਾਹੀ ਹਰਿ
ਦੀਬਾਨਿ ਸਭਿ ਆਣਿ ਪੈਰੀ ਪਾਇਆ ॥

ਪਦ ਅਰਥ :—ਦੀਬਾਨੁ—ਹਾਕਮ । ਤਲਕੀ—ਮੁਬਾਜ਼ੀ । ਦੀਬਾਨਿ—ਹਾਕਮ ਨੇ ।

ਅਰਥ :—ਜਿਸ ਮਨੁੱਖ ਦੇ ਹਿਰਦੇ ਵਿਚ (ਸਭ ਦਾ) ਹਾਕਮ ਪ੍ਰਭੂ ਵੱਸਦਾ ਹੋਵੇ, ਸਾਰਾ ਸੰਸਾਰ ਉਸ ਦੇ ਵੱਸ ਵਿਚ ਆ ਜਾਂਦਾ ਹੈ, ਉਸ ਨੂੰ ਕਿਸੇ ਦੀ ਕਾਣ ਨਹੀਂ ਹੁੰਦੀ, (ਸਗੋਂ) ਪਰਮਾਤਮਾ ਹਾਕਮ ਨੇ ਸਾਰਿਆਂ ਨੂੰ ਲਿਆ ਕੇ ਉਸ ਦੀ ਚਰਨੀਂ ਪਾਇਆ (ਹੁੰਦਾ) ਹੈ ।

ਮਾਣਸਾ ਕਿਆਹੁ ਦੀਬਾਣਹੁ ਕੋਈ ਨਸਿ ਭਜਿ ਨਿਕਲੈ ਹਰਿ
ਦੀਬਾਣਹੁ ਕੋਈ ਕਿਥੈ ਜਾਇਆ ॥ ਸੋ ਐਸਾ ਹਰਿ ਦੀਬਾਨੁ ਵਸਿਆ ਭਗਤਾ
ਕੈ ਹਿਰਦੈ ਤਿਨਿ ਰਹਦੇ ਖੁਹਦੇ ਆਣਿ ਸਭਿ ਭਗਤਾ ਅਗੈ ਖਲਵਾਇਆ ॥

ਪਦ ਅਰਥ :—ਤਿਨਿ—ਉਸ ਹਰੀ ਨੇ । ਰਹਦੇ ਖੁਹਦੇ—ਬਾਕੀ ਬਚੇ ਹੋਏ ਜੋ ਅਜੇ ਤਕ ਭਗਤਾਂ ਦੀ ਪੈਰੀਂ ਲੱਗਣ ਤੋਂ ਬਕਦੇ ਸਨ । ਆਣਿ—ਲਿਆ ਕੇ । ਖਲਵਾਇਆ—ਖੜੇ ਕਰ ਦਿੱਤੇ ।

ਅਰਥ :—ਮਨੁੱਖ ਦੀ ਕਚਹਿਰੀ ਵਿਚੋਂ ਤਾਂ ਮਨੁੱਖ ਨੱਸ ਭੱਜ ਕੇ ਭੀ ਕਿਤੇ ਖਿਸਕ ਸਕਦਾ ਹੈ, ਪਰ ਰੱਬ ਦੀ ਹਕੂਮਤ ਤੋਂ ਭੱਜ ਕੇ ਕੋਈ ਕਿੱਥੇ ਜਾ ਸਕਦਾ ਹੈ ? ਇਹੋ ਜਿਹਾ ਹਾਕਮ ਹਰੀ ਭਗਤਾਂ ਦੇ ਹਿਰਦੇ ਵਿਚ ਵੱਸਿਆ ਹੋਇਆ ਹੈ, ਉਸ ਨੇ “ਰਹਿੰਦੇ ਖੁਹੰਦੇ” ਸਾਰੇ ਜੀਵਾਂ ਨੂੰ ਲਿਆ ਕੇ ਭਗਤ ਜਨਾਂ ਦੇ ਅੱਗੇ ਖੜੇ ਕਰ ਦਿੱਤਾ ਹੈ (ਭਾਵ, ਚਰਨੀਂ ਲਿਆ ਪਾਇਆ ਹੈ) ।

ਹਰਿ ਨਾਵੈ ਕੀ ਵਡਿਆਈ ਕਰਮਿ ਪਰਾਪਤਿ ਹੋਵੈ ਗੁਰਮੁਖਿ ਵਿਰਲੈ
ਕਿਨੈ ਧਿਆਇਆ ॥ ੧੪ ॥ [ਪੰਨਾ ੫੯੧]

ਅਰਥ :—ਪ੍ਰਭੂ ਦੀ ਖਾਸ ਮੇਹਰ ਨਾਲ ਹੀ ਪ੍ਰਭੂ ਦੇ ਨਾਮ ਦੀ ਵਡਿਆਈ (ਕਰਨ

ਦਾ ਗੁਣ) ਪ੍ਰਾਪਤ ਹੁੰਦਾ ਹੈ; ਸਤਿਗੁਰੂ ਦੇ ਸਨਮੁਖ ਹੋ ਕੇ ਕੋਈ ਵਿਰਲਾ ਹੀ (ਨਾਮ) ਸਿਮਰਦਾ ਹੈ। ੧੪।

ਸਲੋਕੁ ਮ: ੩ ॥ ਬਿਨੁ ਸਤਿਗੁਰ ਸੇਵੇ ਜਗਤੁ ਮੁਆ ਬਿਰਥਾ ਜਨਮੁ
ਗਵਾਇ ॥ ਦੂਜੈ ਭਾਇ ਅਤਿ ਦੁਖੁ ਲਗਾ ਮਰਿ ਜੰਮੈ ਆਵੈ ਜਾਇ ॥ ਵਿਸਟਾ
ਅੰਦਰਿ ਵਾਸੁ ਹੈ ਫਿਰਿ ਫਿਰਿ ਜੂਨੀ ਪਾਇ ॥ ਨਾਨਕ ਬਿਨੁ ਨਾਵੈ ਜਮੁ
ਮਾਰਸੀ ਅੰਤਿ ਗਇਆ ਪਛੁਤਾਇ ॥੧॥ [ਪੰਨਾ ੫੯੧]

ਅਰਥ :- ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਤੋਂ ਬਿਨਾ ਮਨੁੱਖਾ ਜਨਮ ਵਿਅਰਥ ਗਵਾ ਕੇ ਸੰਸਾਰ ਮੁਇਆ ਹੋਇਆ ਹੈ; ਮਾਇਆ ਦੇ ਪਿਆਰ ਵਿਚ ਭਾਰੀ ਕਲੇਸ਼ ਲੱਗਦਾ ਹੈ ਤੇ (ਇਸੇ ਵਿਚ ਹੀ) ਮਰਦਾ ਹੈ ਫੇਰ ਜੰਮਦਾ ਹੈ, ਆਉਂਦਾ ਹੈ ਫੇਰ ਜਾਂਦਾ ਹੈ; (ਜਦ ਤਾਈਂ ਜੀਉਂਦਾ ਹੈ, ਇਸ ਦਾ ਵਿਕਾਰਾਂ ਦੇ) ਗੰਦ ਵਿਚ ਵਾਸ ਰਹਿੰਦਾ ਹੈ, (ਮੁਇਆਂ) ਪਰਤ ਪਰਤ ਕੇ ਜੂਨਾਂ ਵਿਚ ਪੈਂਦਾ ਹੈ; ਹੇ ਨਾਨਕ ! ਅਖੀਰਲੇ ਵੇਲੇ ਪਛੁਤਾਉਂਦਾ ਹੋਇਆ ਜਾਂਦਾ ਹੈ (ਕਿਉਂਕਿ ਉਸ ਵੇਲੇ ਚੇਤਾ ਆਉਂਦਾ ਹੈ) ਕਿ ਨਾਮ ਤੋਂ ਬਿਨਾ ਜਮ ਸਬਾ ਦੇਵੇਗਾ। ੧।

ਮ: ੩ ॥ ਇਸੁ ਜਗ ਮਹਿ ਪੁਰਖੁ ਏਕੁ ਹੈ ਹੋਰ ਸਗਲੀ ਨਾਰਿ
ਸਬਾਈ ॥ ਸਭਿ ਘਟ ਭੋਗਵੈ ਅਲਿਪਤੁ ਰਹੈ ਅਲਖੁ ਨ ਲਖਣਾ ਜਾਈ ॥

ਪਦ ਅਰਥ :- ਪੁਰਖੁ-ਪਤੀ, ਮਰਦ। ਸਗਲੀ-ਸਾਰੀ ਸ੍ਰਿਸ਼ਟੀ। ਸਬਾਈ-ਸਾਰੀ। ਸਭਿ ਘਟ-ਸਾਰੇ ਸਰੀਰ। ਅਲਿਪਤੁ- ਵੱਖਰਾ, ਨਿਰਾਲਾ।

ਅਰਥ :- ਇਸ ਸੰਸਾਰ ਵਿਚ ਪਤੀ ਇੱਕੋ ਪਰਮਾਤਮਾ ਹੀ ਹੈ, ਹੋਰ ਸਾਰੀ ਸ੍ਰਿਸ਼ਟੀ (ਉਸ ਦੀਆਂ) ਇਸਤ੍ਰੀਆਂ ਹਨ; ਪਰਮਾਤਮਾ ਪਤੀ ਸਾਰੇ ਘਟਾਂ ਨੂੰ ਭੋਗਦਾ ਹੈ (ਭਾਵ, ਸਾਰੇ ਸਰੀਰਾਂ ਵਿਚ ਵਿਆਪਕ ਹੈ) ਤੇ ਨਿਰਲੇਪ ਭੀ ਹੈ, ਇਸ ਅਲੱਖ ਪ੍ਰਭੂ ਦੀ ਸਮਝ ਨਹੀਂ ਪੈਂਦੀ।

ਪੂਰੈ ਗੁਰਿ ਵੇਖਾਲਿਆ ਸਬਦੇ ਸੋਝੀ ਪਾਈ ॥ ਪੁਰਖੈ ਸੇਵਹਿ ਸੇ
ਪੁਰਖ ਹੋਵਹਿ ਜਿਨ੍ਹੀ ਹਉਮੈ ਸਬਦਿ ਜਲਾਈ ॥

ਪਦ ਅਰਥ :- ਗੁਰਿ-ਗੁਰੂ ਨੇ। ਸਬਦੇ-ਗੁਰ-ਸ਼ਬਦ ਦੀ ਰਾਹੀਂ। ਸੇਵਹਿ-ਸਿਮਰਦੇ ਹਨ। ਜਿਨ੍ਹੀ-ਜਿੰਨ੍ਹਾਂ ਮਨੁੱਖਾਂ ਨੇ। ਜਲਾਈ-ਸਾੜ ਦਿੱਤੀ ਹੈ।

ਅਰਥ :- (ਜਿਸ ਮਨੁੱਖ ਨੂੰ) ਪੂਰੇ ਸਤਿਗੁਰੂ ਨੇ (ਉਸ ਅਲੱਖ ਪ੍ਰਭੂ ਦਾ) ਦਰਸ਼ਨ ਕਰਾ ਦਿੱਤਾ, ਉਸ ਨੂੰ ਸਤਿਗੁਰੂ ਦੇ ਸ਼ਬਦ ਦੁਆਰਾ ਸਮਝ ਪੈ ਗਈ; ਜਿਨ੍ਹਾਂ ਮਨੁੱਖਾਂ ਨੇ ਸ਼ਬਦ ਦੀ ਰਾਹੀਂ ਅਹੰਕਾਰ ਦੂਰ ਕੀਤਾ ਹੈ, ਜੋ ਪ੍ਰਭੂ ਪੁਰਖ ਨੂੰ ਜਾਪਦੇ ਹਨ, ਉਹ ਭੀ ਉਸ

ਪੁਰਖ ਦਾ ਰੂਪ ਹੋ ਜਾਂਦੇ ਹਨ !

ਤਿਸ ਕਾ ਸਰੀਕੁ ਕੋ ਨਹੀ ਨਾ ਕੋ ਕੰਟਕੁ ਵੈਰਾਈ ॥ ਨਿਹਚਲੁ ਰਾਜੁ
ਹੈ ਸਦਾ ਤਿਸੁ ਕੇਰਾ ਨਾ ਆਵੈ ਨਾ ਜਾਈ ॥

ਪਦ ਅਰਥ :—ਕੰਟਕੁ—ਕੰਡਾ ।

ਅਰਥ :—ਉਸ ਅਲੱਖ ਹਰੀ ਦਾ ਕੋਈ ਸਰੀਕ ਨਹੀਂ, ਨਾ ਕੋਈ ਦੁਖੀ ਕਰਨ ਵਾਲਾ (ਕੰਟਕ-ਰੂਪ) ਉਸ ਦਾ ਵੈਰੀ ਹੈ; ਉਸ ਦਾ ਰਾਜ ਸਦਾ ਅਟੱਲ ਹੈ, ਨਾ ਉਹ ਜੰਮਦਾ ਹੈ ਨਾ ਮਰਦਾ ਹੈ ।

ਅਨਦਿਨੁ ਸੇਵਕੁ ਸੇਵਾ ਕਰੇ ਹਰਿ ਸਚੇ ਕੇ ਗੁਣ ਗਾਈ ॥ ਨਾਨਕੁ
ਵੇਖਿ ਵਿਗਸਿਆ ਹਰਿ ਸਚੇ ਕੀ ਵਡਿਆਈ ॥੨॥ [ਪੰਨਾ ੫੯੧]

ਪਦ ਅਰਥ :—ਵਿਗਸਿਆ—ਖਿੜ ਰਿਹਾ ਹੈ ।

ਅਰਥ :—(ਸੱਚਾ) ਸੇਵਕ ਉਸ ਸੱਚੇ ਹਰੀ ਦੀ ਸਿਫਤਿ ਸਾਲਾਹ ਕਰ ਕੇ ਹਰ ਵੇਲੇ ਉਸ ਦਾ ਸਿਮਰਨ ਕਰਦਾ ਹੈ; ਨਾਨਕ (ਭੀ ਉਸ) ਸੱਚੇ ਦੀ ਵਡਿਆਈ ਵੇਖ ਕੇ ਪ੍ਰਸੰਨ ਹੋ ਰਿਹਾ ਹੈ ।੨।

ਪਉੜੀ ॥ ਜਿਨ ਕੈ ਹਰਿ ਨਾਮੁ ਵਸਿਆ ਸਦ ਹਿਰਦੈ ਹਰਿ ਨਾਮੋ
ਤਿਨ ਕੰਉ ਰਖਣਹਾਰਾ ॥ ਹਰਿ ਨਾਮੁ ਪਿਤਾ ਹਰਿ ਨਾਮੋ ਮਾਤਾ ਹਰਿ ਨਾਮੁ
ਸਖਾਈ ਮਿਤ੍ਰੁ ਹਮਾਰਾ ॥

ਪਦ ਅਰਥ :—ਹਮਾਰਾ—ਭਾਵ, ਭਗਤ ਜਨਾਂ ਦਾ ।

ਅਰਥ :—ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਸਦਾ ਹਰੀ ਦਾ ਨਾਮ ਵੱਸਦਾ ਹੈ, ਉਹਨਾਂ ਨੂੰ ਰੱਖਣ ਵਾਲਾ ਹਰੀ ਦਾ ਨਾਮ ਹੀ ਹੁੰਦਾ ਹੈ । (ਉਹਨਾਂ ਦਾ ਯਕੀਨ ਬਣ ਜਾਂਦਾ ਹੈ ਕਿ) ਹਰੀ ਦਾ ਨਾਮ ਹੀ ਸਾਡਾ ਮਾਂ ਪਿਉ ਹੈ ਤੇ ਨਾਮ ਹੀ ਸਾਡਾ ਸਖਾ ਤੇ ਮਿਤ੍ਰ ਹੈ ।

ਹਰਿ ਨਾਵੈ ਨਾਲਿ ਗਲਾ ਹਰਿ ਨਾਵੈ ਨਾਲਿ ਮਸਲਤਿ ਹਰਿ ਨਾਮੁ
ਹਮਾਰੀ ਕਰਦਾ ਨਿਤ ਸਾਰਾ ॥ ਹਰਿ ਨਾਮੁ ਹਮਾਰੀ ਸੰਗਤਿ ਅਤਿ ਪਿਆਰੀ
ਹਰਿ ਨਾਮੁ ਕੁਲੁ ਹਰਿ ਨਾਮੁ ਪਰਵਾਰਾ ॥

ਪਦ ਅਰਥ :—ਮਸਲਤਿ—ਸਲਾਹ ।

ਅਰਥ :—ਹਰੀ ਦੇ ਨਾਮ ਨਾਲ ਹੀ ਸਾਡੀਆਂ ਗੱਲਾਂ, ਤੇ ਨਾਮ ਨਾਲ ਹੀ ਸਲਾਹ ਹੈ; ਨਾਮ ਹੀ ਸਦਾ ਸਾਡੀ ਸਾਰ ਲੈਂਦਾ ਹੈ; ਹਰੀ ਦਾ ਨਾਮ ਹੀ ਸਾਡੀ ਪਿਆਰੀ ਸੰਗਤਿ

ਹੈ, ਤੇ ਨਾਮ ਹੀ ਸਾਡੀ ਕੁਲ ਤੇ ਪਰਵਾਰ ਹੈ ।

ਜਨ ਨਾਨਕ ਕੰਉ ਹਰਿ ਨਾਮੁ ਹਰਿ ਗੁਰਿ ਦੀਆ ਹਰਿ ਹਲਤਿ
ਪਲਤਿ ਸਦਾ ਕਰੇ ਨਿਸਤਾਰਾ ॥ ੧੫ ॥ [ਪੰਨਾ ੫੯੨]

ਪਦ ਅਰਥ :—ਗੁਰਿ—ਗੁਰੂ ਨੇ । ਹਲਤਿ—ਇਸ ਲੋਕ ਵਿਚ । ਪਰਤਿ—ਪਰਲੋਕ ਵਿਚ ।

ਅਰਥ :—ਦਾਸ ਨਾਨਕ ਨੂੰ ਭੀ ਗੁਰੂ ਨੇ (ਉਸ) ਹਰੀ ਦਾ ਨਾਮ ਦਿੱਤਾ ਹੈ ਜੋ ਇਸ ਲੋਕ ਵਿਚ ਤੇ ਪਰਲੋਕ ਵਿਚ ਪਾਰ-ਉਤਾਰਾ ਕਰਦਾ ਹੈ । ੧੫ ।

ਸਲੋਕੁ ਮ: ੩ ॥ ਜਿਨ ਕੰਉ ਸਤਿਗੁਰੁ ਭੇਟਿਆ ਸੇ ਹਰਿ ਕੀਰਤਿ
ਸਦਾ ਕਮਾਹਿ ॥ ਅਚਿੰਤੁ ਹਰਿ ਨਾਮੁ ਤਿਨ ਕੈ ਮਨਿ ਵਸਿਆ ਸਚੈ ਸਬਦਿ
ਸਮਾਹਿ ॥

ਅਰਥ :—ਜਿਨ੍ਹਾਂ ਨੂੰ ਸਤਿਗੁਰੂ ਮਿਲਿਆ ਹੈ, ਉਹ ਸਦਾ ਹਰੀ ਦੀ ਸਿਫਤਿ ਸਾਲਾਹ ਕਰਦੇ ਹਨ; ਚਿੰਤਾ ਤੋਂ ਰਹਿਤ (ਕਰਨ ਵਾਲਾ) ਹਰੀ ਦਾ ਨਾਮ ਉਹਨਾਂ ਦੇ ਮਨ ਵਿਚ ਵੱਸਦਾ ਹੈ ਤੇ ਉਹ ਸਤਿਗੁਰੂ ਦੇ ਸੱਚੇ ਸ਼ਬਦ ਵਿਚ ਲੀਨ ਰਹਿੰਦੇ ਹਨ ।

ਕੁਲੁ ਉਧਾਰਹਿ ਆਪਣਾ ਮੋਖ ਪਦਵੀ ਆਪੇ ਪਾਹਿ ॥ ਪਾਰਬ੍ਰਹਮੁ
ਤਿਨ ਕੰਉ ਸੰਤੁਸਟੁ ਭਇਆ ਜੋ ਗੁਰ ਚਰਨੀ ਜਨ ਪਾਹਿ ॥

ਪਦ ਅਰਥ :—ਮੋਖ—(ਵਿਕਾਰਾਂ ਤੋਂ) ਖਲਾਸੀ । ਪਦਵੀ—ਦਰਜਾ । ਪਾਹਿ—ਪੈਂਦੇ ਹਨ ।

ਅਰਥ :—ਉਹ ਮਨੁੱਖ ਆਪਣੀ ਕੁਲ ਨੂੰ ਤਾਰ ਲੈਂਦੇ ਹਨ ਤੇ ਆਪ ਭੀ ਮੁਕਤੀ ਦਾ ਦਰਜਾ ਹਾਸਲ ਕਰ ਲੈਂਦੇ ਹਨ । ਜੋ ਮਨੁੱਖ ਸਤਿਗੁਰੂ ਦੀ ਚਰਨੀ ਲੱਗਦੇ ਹਨ, ਉਹਨਾਂ ਤੇ ਪਰਮਾਤਮਾ ਪ੍ਰਸੰਨ ਹੋ ਜਾਂਦਾ ਹੈ ।

ਜਨੁ ਨਾਨਕੁ ਹਰਿ ਕਾ ਦਾਸੁ ਹੈ ਕਰਿ ਕਿਰਪਾ ਹਰਿ ਲਾਜ ਰਖਾਹਿ
॥ ੧ ॥ [ਪੰਨਾ ੫੯੨]

ਅਰਥ :—ਦਾਸ ਨਾਨਕ (ਭੀ) ਉਸ ਹਰੀ ਦਾ ਦਾਸ ਹੈ, ਹਰੀ ਮੇਹਰ ਕਰ ਕੇ (ਆਪਣੇ ਦਾਸ ਦੀ) ਲਾਜ ਰੱਖਦਾ ਹੈ । ੧ ।

ਮ: ੩ ॥ ਹੰਉਮੈ ਅੰਦਰਿ ਖੜਕੁ ਹੈ ਖੜਕੇ ਖੜਕਿ ਵਿਹਾਇ॥ਹੰਉਮੈ
ਵਡਾ ਰੋਗੁ ਹੈ ਮਰਿ ਜੰਮੈ ਆਵੈ ਜਾਇ ॥

ਅਰਥ :—ਅਹੰਕਾਰ ਵਿਚ ਰਿਹਾਂ ਮਨੁੱਖ ਦੇ ਮਨ ਵਿਚ ਅਸ਼ਾਂਤੀ ਬਣੀ ਰਹਿੰਦੀ ਹੈ ਤੇ ਉਸ ਦੀ ਉਮਰ ਇਸ ਅਸ਼ਾਂਤੀ ਵਿਚ ਹੀ ਗੁਜ਼ਰ ਜਾਂਦੀ ਹੈ; ਅਹੰਕਾਰ (ਮਨੁੱਖ ਲਈ)

ਇਕ ਤਗੜਾ ਰੋਗ ਹੈ (ਇਸ ਰੋਗ ਵਿਚ ਹੀ) ਮਨੁੱਖ ਮਰਦਾ ਹੈ, ਜੰਮਦਾ ਹੈ, ਆਉਂਦਾ ਹੈ
ਫੇਰ ਜਾਂਦਾ ਹੈ (ਭਾਵ, ਜੰਮਣ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ) ।

ਜਿਨ ਕਉ ਪੂਰਬਿ ਲਿਖਿਆ ਤਿਨਾ ਸਤਿਗੁਰੁ ਮਿਲਿਆ ਪ੍ਰਭੁ
ਆਇ ॥ ਨਾਨਕ ਗੁਰ ਪਰਸਾਦੀ ਉਬਰੇ ਹਉਮੈ ਸਬਦਿ ਜਲਾਇ ॥ ੨ ॥
[ਪੰਨਾ ੫੯੨]

ਅਰਥ :-ਜਿੰਨ੍ਹਾਂ ਦੇ ਹਿਰਦੇ ਵਿਚ ਮੁੱਢ ਤੋਂ (ਕੀਤੇ ਭਲੇ ਕਰਮਾਂ ਦਾ ਸੰਸਕਾਰ-ਰੂਪ
ਲੇਖ) ਉੱਕਰਿਆ ਹੋਇਆ ਹੈ, ਉਹਨਾਂ ਨੂੰ ਸਤਿਗੁਰੂ ਮਿਲਦਾ ਹੈ (ਤੇ ਸਤਿਗੁਰੂ ਦੇ
ਮਿਲਿਆਂ) ਪਰਮਾਤਮਾ (ਭੀ) ਆ ਮਿਲਦਾ ਹੈ; ਹੇ ਨਾਨਕ ! ਉਹ ਮਨੁੱਖ ਸਤਿਗੁਰੂ ਦੇ
ਸ਼ਬਦ ਦੀ ਰਾਹੀਂ ਹਉਮੈ ਦੂਰ ਕਰ ਕੇ ਸਤਿਗੁਰੂ ਦੀ ਕਿਰਪਾ ਨਾਲ ('ਹਉਮੈ ਰੋਗ' ਤੋਂ)
ਬਚ ਜਾਂਦੇ ਹਨ । ੨ ।

ਪਉੜੀ ॥ ਹਰਿ ਨਾਮੁ ਹਮਾਰਾ ਪ੍ਰਭੁ ਅਬਿਗਤੁ ਅਗੋਚਰੁ ਅਬਿਨਾਸੀ
ਪੁਰਖੁ ਬਿਧਾਤਾ ॥ ਹਰਿ ਨਾਮੁ ਹਮ ਸ੍ਰੇਵਹੁ ਹਰਿ ਨਾਮੁ ਹਮ ਪੂਜਹੁ ਹਰਿ
ਨਾਮੇ ਹੀ ਮਨੁ ਰਾਤਾ ॥

ਪਦ ਅਰਥ :-ਅਬਿਗਤੁ—ਅਵਿਅਕਤ, ਅਦ੍ਰਿਸ਼ਟ । ਅਗੋਚਰ—ਅ-ਗੋ-ਚਰ,
ਇੰਦ੍ਰਿਆਂ ਦੀ ਪਹੁੰਚ ਤੋਂ ਪਰੇ । ਬਿਧਾਤਾ—ਪੈਦਾ ਕਰਨ ਵਾਲਾ ।

ਅਰਥ :-ਜੋ ਹਰੀ ਅਦ੍ਰਿਸ਼ਟ ਹੈ, ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਨਾਸ਼ ਤੋਂ
ਰਹਿਤ ਹੈ, ਹਰ ਥਾਂ ਵਿਆਪਕ ਹੈ ਤੇ ਸਿਰਜਣਹਾਰ ਹੈ, ਉਸ ਦਾ ਨਾਮ ਸਾਡਾ (ਰਾਖਾ)
ਹੈ; ਅਸੀਂ ਉਸ ਹਰੀ-ਨਾਮ ਨੂੰ ਸੇਵਦੇ ਹਾਂ, ਨਾਮ ਨੂੰ ਪੂਜਦੇ ਹਾਂ, ਨਾਮ ਵਿਚ ਹੀ ਸਾਡਾ
ਮਨ ਰੱਤਾ ਹੋਇਆ ਹੈ ।

ਹਰਿ ਨਾਮੈ ਜੇਵਡੁ ਕੋਈ ਅਵਰੁ ਨ ਸੂਝੈ ਹਰਿ ਨਾਮੈ ਅੰਤਿ ਛਡਾਤਾ ॥
ਹਰਿ ਨਾਮੁ ਦੀਆ ਗੁਰਿ ਪਰਉਪਕਾਰੀ ਧਨੁ ਧੰਨੁ ਗੁਰੁ ਕਾ ਪਿਤਾ
ਮਾਤਾ ॥

ਪਦ ਅਰਥ :-ਅੰਤਿ—ਅਖੀਰ ਵੇਲੇ । ਗੁਰਿ—ਗੁਰੂ ਨੇ ।

ਅਰਥ :-ਹਰੀ ਦੇ ਨਾਮ ਜੇਡਾ ਮੈਨੂੰ ਕੋਈ ਹੋਰ ਸੁੱਝਦਾ ਨਹੀਂ, ਨਾਮ ਹੀ ਅਖੀਰ
ਵੇਲੇ ਛਡਾਉਂਦਾ ਹੈ । ਧੰਨੁ ਹੈ ਉਸ ਪਰਉਪਕਾਰੀ ਸਤਿਗੁਰੂ ਦਾ ਮਾਂ ਪਿਉ, ਜਿਸ ਗੁਰੂ
ਨੇ ਸਾਨੂੰ ਨਾਮ ਬਖਸ਼ਿਆ ਹੈ ।

ਹਉ ਸਤਿਗੁਰੁ ਅਪੁਣੇ ਕੰਉ ਸਦਾ ਨਮਸਕਾਰੀ ਜਿਤੁ ਮਿਲਿਐ ਹਰਿ
ਨਾਮੁ ਮੈ ਜਾਤਾ ॥ ੧੬ ॥ [ਪੰਨਾ ੫੯੨]

ਪਦ ਅਰਥ :-ਜਾਤਾ—ਪਛਾਣਿਆ, ਸਮਝਿਆ ।

ਅਰਥ :—ਮੈਂ ਆਪਣੇ ਸਤਿਗੁਰੂ ਨੂੰ ਸਦਾ ਨਮਸਕਾਰ ਕਰਦਾ ਹਾਂ, ਜਿਸ ਦੇ ਮਿਲਣ ਤੇ ਮੈਨੂੰ ਹਰੀ ਦੇ ਨਾਮ ਦੀ ਸਮਝ ਪਈ ਹੈ ।੧੬।

ਸਲੋਕ ਮ: ੩ ॥ ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ
ਪਿਆਰੁ ॥ ਸਬਦੇ ਸਾਦੁ ਨ ਆਇਓ ਮਰਿ ਜਨਮੈ ਵਾਰੇ ਵਾਰ ॥ ਮਨਮੁਖਿ
ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥

ਪਦ ਅਰਥ :—ਕਿਤੁ—ਕਾਹਦੇ ਲਈ । ਸੈਸਾਰਿ—ਸੰਸਾਰ ਵਿਚ ।

ਅਰਥ :—ਅੰਨ੍ਹੇ ਮਨਮੁਖ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, (ਤਾਂਹੀਏਂ) ਘੜੀ ਮੁੜੀ ਜੰਮਦਾ ਮਰਦਾ ਹੈ; ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ (ਉਸ ਨੇ ਖੱਟਿਆ) ?

ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥ ੧ ॥

[ਪੰਨਾ ੫੯੨]

ਅਰਥ :—ਹੇ ਨਾਨਕ ! ਜਿਨ੍ਹਾਂ ਮਨੁੱਖਾਂ ਤੇ ਮੋਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ।੧।

ਮ: ੩ ॥ ਇਕੋ ਸਤਿਗੁਰੁ ਜਾਗਤਾ ਹੋਰੁ ਜਗੁ ਸੂਤਾ ਮੋਹਿ ਪਿਆਸਿ ॥
ਸਤਿਗੁਰੁ ਸੇਵਨਿ ਜਾਗੀਨਿ ਸੇ ਜੋ ਰਤੇ ਸਚਿ ਨਾਮਿ ਗੁਣਤਾਸਿ ॥

ਪਦ ਅਰਥ :—ਗੁਣਤਾਸਿ—ਗੁਣਾਂ ਦੇ ਖਜ਼ਾਨੇ ਪ੍ਰਭੂ ਵਿਚ ।

ਅਰਥ :—ਇਕ ਸਤਿਗੁਰੂ ਹੀ ਸੁਚੇਤ ਹੈ, ਹੋਰ ਸਾਰਾ ਸੰਸਾਰ (ਮਾਇਆ ਦੇ) ਮੋਹ ਵਿਚ ਤੇ ਤ੍ਰਿਸ਼ਨਾ ਵਿਚ ਸੁੱਤਾ ਹੋਇਆ ਹੈ; ਜੋ ਮਨੁੱਖ ਸਤਿਗੁਰੂ ਦੀ ਸੇਵਾ ਕਰਦੇ ਹਨ ਤੇ ਗੁਣਾਂ ਦੇ ਖਜ਼ਾਨੇ ਸਚੇ ਨਾਮ ਵਿਚ ਰੱਤੇ ਹੋਏ ਹਨ, (ਉਹ) ਜਾਗਦੇ ਹਨ ।

ਮਨਮੁਖਿ ਅੰਧੁ ਨ ਚੇਤਨੀ ਜਨਮਿ ਮਰਿ ਹੋਹਿ ਬਿਨਾਸਿ ॥ ਨਾਨਕ
ਗੁਰਮੁਖਿ ਤਿਨੀ ਨਾਮੁ ਧਿਆਇਆ ਜਿਨ ਕੰਉ ਧੁਰਿ ਪੂਰਬਿ ਲਿਖਿਆਸਿ
॥੨॥ [ਪੰਨਾ ੫੯੨]

ਅਰਥ :—ਅੰਨ੍ਹੇ ਮਨਮੁਖ ਹਰੀ ਨੂੰ ਸਿਮਰਦੇ ਨਹੀਂ, ਜਨਮ ਮਰਨ ਦੇ ਗੇੜ ਵਿਚ ਧੈ ਕੇ ਤਬਾਹ ਹੋ ਰਹੇ ਹਨ; ਹੇ ਨਾਨਕ ! ਗੁਰੂ ਦੇ ਸਨਮੁਖ ਹੋ ਕੇ ਉਹਨਾਂ ਨੇ ਨਾਮ ਸਿਮਰਿਆ ਹੈ, ਜਿਨ੍ਹਾਂ ਦੇ ਹਿਰਦੇ ਵਿਚ ਧੁਰ ਮੁੱਢ ਤੋਂ (ਕੀਤੇ ਭਲੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਲੇਖ) ਲਿਖਿਆ ਪਿਆ ਹੈ । ੨ ।

ਪਉੜੀ ॥ ਹਰਿ ਨਾਮੁ ਹਮਾਰਾ ਭੋਜਨੁ ਛਤੀਹ ਪਰਕਾਰ ਜਿਤੁ
ਖਾਇਐ ਹਮ ਕਉ ਤ੍ਰਿਪਤਿ ਭਈ ॥ ਹਰਿ ਨਾਮੁ ਹਮਾਰਾ ਪੈਨਣੁ ਜਿਤੁ ਫਿਰਿ

ਨੰਗੇ ਨ ਹੋਵਹ ਹੋਰ ਪੈਨਣ ਕੀ ਹਮਾਰੀ ਸਰਧ ਗਈ ॥

ਪਦ ਅਰਥ :- ਤ੍ਰਿਪਤਿ-ਰੱਜ । ਪੈਨਣ-ਪੁਸ਼ਾਕ । ਸਰਧ-ਚਾਹ, ਇੱਛਾ ।

ਅਰਥ :- ਹਰੀ ਦਾ ਨਾਮ ਸਾਡਾ ੩੬ ਤਰ੍ਹਾਂ ਦਾ (ਭਾਵ, ਕਈ ਸੁਆਦਾਂ ਵਾਲਾ) ਭੋਜਨ ਹੈ, ਜਿਸ ਨੂੰ ਖਾ ਕੇ ਅਸੀਂ ਰੱਜ ਗਏ ਹਾਂ (ਭਾਵ, ਮਾਇਕ ਪਦਾਰਥਾਂ ਵਲੋਂ ਤ੍ਰਿਪਤਾ ਹੋ ਗਏ ਹਾਂ) ਹਰੀ ਦਾ ਨਾਮ ਹੀ ਸਾਡੀ ਪੁਸ਼ਾਕ ਹੈ ਜਿਸ ਨੂੰ ਪਹਿਨ ਕੇ ਕਦੇ ਬੇ-ਪੜਦਾ ਨਾਹ ਹੋਵਾਂਗੇ, ਤੇ ਹੋਰ (ਸੁੰਦਰ) ਪੁਸ਼ਾਕਾਂ ਪਾਉਣ ਦੀ ਸਾਡੀ ਚਾਹ ਦੂਰ ਹੋ ਗਈ ਹੈ ।

ਹਰਿ ਨਾਮੁ ਹਮਾਰਾ ਵਣਜੁ ਹਰਿ ਨਾਮੁ ਵਾਪਾਰੁ ਹਰਿ ਨਾਮੈ ਕੀ ਹਮ ਕੰਉ ਸਤਿਗੁਰਿ ਕਾਰਕੁਨੀ ਦੀਈ ॥ ਹਰਿ ਨਾਮੈ ਕਾ ਹਮ ਲੇਖਾ ਲਿਖਿਆ ਸਭ ਜਮ ਕੀ ਅਗਲੀ ਕਾਣਿ ਗਈ ॥

ਪਦ ਅਰਥ :- ਕਾਰਕੁਨੀ-ਮੁਖਤਿਆਰੀ । ਅਗਲੀ-ਪਹਿਲੀ । ਕਾਣਿ-ਮੁਥਾਜੀ ।

ਅਰਥ :- ਹਰੀ ਦਾ ਨਾਮ ਸਾਡਾ ਵਣਜ, ਨਾਮ ਹੀ ਸਾਡਾ ਵਪਾਰ ਹੈ ਤੇ ਸਤਿਗੁਰੂ ਨੇ ਸਾਨੂੰ ਨਾਮ ਦੀ ਹੀ ਮੁਖਤਿਆਰੀ ਦਿੱਤੀ ਹੈ; ਹਰੀ ਦੇ ਨਾਮ ਦਾ ਹੀ ਅਸਾਂ ਲੇਖਾ ਲਿਖਿਆ ਹੈ, (ਜਿਸ ਲੇਖੇ ਕਰ ਕੇ) ਜਮ ਦੀ ਪਹਿਲੀ ਖੁਸ਼ਾਮਦ ਦੂਰ ਹੋ ਗਈ ਹੈ ।

ਹਰਿ ਕਾ ਨਾਮੁ ਗੁਰਮੁਖਿ ਕਿਨੈ ਵਿਰਲੈ ਧਿਆਇਆ ਜਿਨ ਕੰਉ ਧੁਰਿ ਕਰਮਿ ਪਰਾਪਤਿ ਲਿਖਤੁ ਪਈ ॥੧੭॥ [ਪੰਨਾ ੫੯੩]

ਅਰਥ :- ਪਰ ਕਿਸੇ ਵਿਰਲੇ ਗੁਰਮੁਖ ਨੇ ਨਾਮ ਸਿਮਰਿਆ ਹੈ (ਉਹੀ ਸਿਮਰਦੇ ਹਨ) ਜਿਨ੍ਹਾਂ ਨੂੰ ਧੁਰੋਂ ਬਖਸ਼ਿਸ਼ ਦੀ ਰਾਹੀਂ (ਪਿਛਲੇ ਕੀਤੇ ਕੰਮਾਂ ਦੇ ਸੰਸਕਾਰਾਂ ਅਨੁਸਾਰ ਉੱਕਰੇ ਹੋਏ) ਲੇਖ ਦੀ ਪਰਾਪਤੀ ਹੋਈ ਹੈ ॥੧੭॥

ਸਲੋਕ ਮ: ੩ ॥ ਜਗਤੁ ਅਗਿਆਨੀ ਅੰਧੁ ਹੈ ਦੂਜੈ ਭਾਇ ਕਰਮ ਕਮਾਇ ॥ ਦੂਜੈ ਭਾਇ ਜੇਤੇ ਕਰਮ ਕਰੇ ਦੁਖੁ ਲਗੈ ਤਨਿ ਧਾਇ ॥

ਪਦ ਅਰਥ :- ਤਨਿ-ਸਰੀਰ ਵਿਚ ।

ਅਰਥ :- ਸੰਸਾਰ ਅੰਨ੍ਹਾ ਤੇ ਅਗਿਆਨੀ ਹੈ, ਮਾਇਆ ਦੇ ਮੋਹ ਵਿਚ ਕੰਮ ਕਰ ਰਿਹਾ ਹੈ; (ਪਰ) ਮਾਇਆ ਦੇ ਮੋਹ ਵਿਚ ਜਿਤਨੇ ਭੀ ਕਰਮ ਕਰਦਾ ਹੈ (ਉਤਨਾ ਹੀ) ਸਰੀਰ ਨੂੰ ਦੁੱਖ ਧਾ ਕੇ ਲੱਗਦਾ ਹੈ (ਭਾਵ, ਖਾਸ ਤੌਰ ਤੇ ਰੁੱਖ ਲੱਗਦਾ ਹੈ) ।

ਗੁਰ ਪਰਸਾਦੀ ਸਖੁ ਉਪਜੈ ਜਾ ਗੁਰ ਕਾ ਸਬਦੁ ਕਮਾਇ ॥ ਸਚੀ ਬਾਣੀ ਕਰਮ ਕਰੇ ਅਨਦਿਨੁ ਨਾਮੁ ਧਿਆਇ ॥

ਅਰਥ :- ਜੇ ਜਗਤ ਗੁਰੂ ਦਾ ਖ਼ਬਦ ਕਮਾਏ, ਸੱਚੀ ਬਾਣੀ ਦੀ ਰਾਹੀਂ ਹਰ ਵੇਲੇ ਨਾਮ ਸਿਮਰਨ ਦੇ ਕਰਮ ਕਰੇ, ਤਾਂ ਸਤਿਗੁਰੂ ਦੀ ਮੋਹਰ ਨਾਲ ਸੁਖ ਉਪਜਦਾ ਹੈ ।

ਨਾਨਕ ਜਿਤੁ ਆਪੇ ਲਾਏ ਤਿਤੁ ਲਗੇ ਕਹਣਾ ਕਿਛੁ ਨ ਜਾਇ ॥੧॥

[ਪੰਨਾ ਪੜੜ]

ਅਰਥ :—ਹੇ ਨਾਨਕ ! ਕੋਈ ਗੱਲ ਆਖ ਨਹੀਂ ਸਕੀਦੀ, ਜਿੱਧਰ ਆਪ ਹਰੀ (ਜੀਵਾਂ ਨੂੰ) ਜੋੜਦਾ ਹੈ, ਉਧਰ ਹੀ ਜੁੜਦੇ ਹਨ ।੧।

ਮ: ੩ ॥ ਹਮ ਘਰਿ ਨਾਮੁ ਖਜਾਨਾ ਸਦਾ ਹੈ ਭਗਤਿ ਭਰੇ ਭੰਡਾਰਾ ॥
ਸਤਿਗੁਰੁ ਦਾਤਾ ਜੀਅ ਕਾ ਸਦ ਜੀਵੈ ਦੇਵਣਹਾਰਾ ॥

ਪਦ ਅਰਥ :—ਜੀਆ ਕਾ ਦਾਤਾ—ਜਿੰਦ-ਦਾਤਾ, ਆਤਮਕ ਜੀਵਨ ਦੇਣ ਵਾਲਾ ।

ਅਰਥ : ਸਾਡੇ (ਹਿਰਦੇ-ਰੂਪ) ਘਰ ਵਿਚ ਸਦਾ ਨਾਮ (ਰੂਪ) ਖਜ਼ਾਨਾ (ਮੌਜੂਦ) ਹੈ ਤੇ ਭਗਤੀ ਦੇ ਭੰਡਾਰ ਭਰੇ ਹੋਏ ਹਨ, (ਕਿਉਂਕਿ) ਆਤਮਕ ਜੀਵਨ ਦੇਣ ਵਾਲਾ ਸਤਿਗੁਰੂ ਸਦਾ ਅਸਾਡੇ ਸਿਰ ਤੇ ਕਾਇਮ ਹੈ ।

ਅਨਦਿਨੁ ਕੀਰਤਨੁ ਸਦਾ ਕਰਹਿ ਗੁਰ ਕੈ ਸਬਦਿ ਅਪਾਰਾ ॥ ਸਬਦ
ਗੁਰੁ ਕਾ ਸਦ ਉਚਰਹਿ ਜੁਗੁ ਜੁਗੁ ਵਰਤਾਵਣਹਾਰਾ ॥

ਪਦ ਅਰਥ :—ਅਨਦਿਨੁ—ਹਰ ਰੋਜ਼ । ਜੁਗੁ ਜੁਗੁ—ਹਰੇਕ ਜੁਗ ਵਿਚ ।

ਅਰਥ :—(ਨਾਮ ਖਜ਼ਾਨੇ ਦੀ ਬਰਕਤਿ ਨਾਲ) ਅਸੀਂ ਸਤਿਗੁਰੂ ਦੇ ਅਪਾਰ ਸ਼ਬਦ ਦੀ ਰਾਹੀਂ ਸਦਾ ਹਰ ਵੇਲੇ ਹਰੀ ਦੇ ਗੁਣ ਗਾਉਂਦੇ ਹਾਂ, ਤੇ ਸਤਿਗੁਰੂ ਦਾ ਸ਼ਬਦ, ਜੋ ਹਰੇਕ ਜੁਗ ਵਿਚ (ਨਾਮ ਦੀ ਦਾਤਿ) ਵਰਤਾਉਣ ਵਾਲਾ ਹੈ, ਸਦਾ ਉਚਾਰਦੇ ਹਾਂ ।

ਇਹੁ ਮਨੁਆ ਸਦਾ ਸੁਖਿ ਵਸੈ ਸਹਜੇ ਕਰੇ ਵਾਪਾਰਾ ॥ ਅੰਤਰਿ ਗੁਰ
ਗਿਆਨੁ ਹਰਿ ਰਤਨੁ ਹੈ ਮੁਕਤਿ ਕਰਾਵਣਹਾਰਾ ॥

ਅਰਥ :—(ਸਤਿਗੁਰੂ ਦੇ ਸ਼ਬਦ ਨਾਲ) ਸਾਡਾ ਇਹ ਮਨ ਸਦਾ ਸੁਖੀ ਰਹਿੰਦਾ ਹੈ ਤੇ ਸੁਤੇ ਹੀ (ਭਾਵ, ਕਿਸੇ ਖਾਸ ਜਤਨ ਤੋਂ ਬਿਨਾ ਹੀ) ਨਾਮ ਦਾ ਵਾਪਾਰ ਕਰਦਾ ਹੈ, ਅਤੇ ਮਨ ਦੇ ਅੰਦਰ ਸਤਿਗੁਰੂ ਦਾ (ਬਖਸ਼ਿਆ ਹੋਇਆ) ਗਿਆਨ ਤੇ ਮੁਕਤੀ ਕਰਾਉਣ ਵਾਲਾ ਹਰੀ-ਨਾਮ (ਰੂਪ) ਰਤਨ ਵੱਸਦਾ ਹੈ ।

ਨਾਨਕ ਜਿਸ ਨੋ ਨਦਰਿ ਕਰੇ ਸੋ ਪਾਏ ਹੋਵੈ ਦਰਿ ਸਚਿਆਰਾ ॥

੨॥ [ਪੰਨਾ ਪੜੜ]

ਅਰਥ :—ਹੇ ਨਾਨਕ ! ਜਿਸ ਤੇ ਕ੍ਰਿਪਾ ਦ੍ਰਿਸ਼ਟੀ ਕਰਦਾ ਹੈ, ਉਸ ਨੂੰ (ਇਹ ਦਾਤਿ) ਮਿਲਦੀ ਹੈ ਤੇ ਦਰਗਾਹ ਵਿਚ ਉਹ ਸੁਰਖਰੂ ਹੋ ਜਾਂਦਾ ਹੈ ।੨।

ਪਉੜੀ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜੋ ਸਤਿਗੁਰ ਚਰਣੀ
ਜਾਇ ਪਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਹਰਿ ਨਾਮਾ ਮੁਖਿ
ਰਾਮੁ ਕਹਿਆ ॥

ਅਰਥ :—ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ ਜੋ ਆਪਣੇ ਸਤਿਗੁਰੂ ਦੀ ਚਰਨੀਂ ਜਾ ਲੱਗਦਾ ਹੈ, ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ, ਜਿਸ ਨੇ ਮੂੰਹੋਂ ਹਰੀ ਦਾ ਨਾਮ ਉਚਾਰਿਆ ਹੈ।

ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਸੁ ਹਰਿ ਨਾਮਿ ਸੁਣਿਐ ਮਨਿ ਅਨਦੁ ਭਇਆ ॥ ਧੰਨੁ ਧੰਨੁ ਸੋ ਗੁਰਸਿਖੁ ਕਹੀਐ ਜਿਨਿ ਸਤਿਗੁਰ ਸੇਵਾ ਕਰਿ ਹਰਿ ਨਾਮੁ ਲਇਆ ॥

ਅਰਥ :—ਉਸ ਗੁਰਸਿੱਖ ਨੂੰ ਧੰਨੁ ਧੰਨੁ ਆਖਣਾ ਚਾਹੀਦਾ ਹੈ, ਜਿਸ ਦੇ ਮਨ ਵਿਚ ਹਰੀ ਦਾ ਨਾਮ ਸੁਣ ਕੇ ਚੱ ਪੈਦਾ ਹੁੰਦਾ ਹੈ, ਉਸ ਗੁਰਸਿੱਖ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ ਜਿਸ ਨੇ ਸਤਿਗੁਰੂ ਦੀ ਸੇਵਾ ਕਰ ਕੇ ਪਰਮਾਤਮਾ ਦਾ ਨਾਮ ਲੱਭਾ ਹੈ।

ਤਿਸੁ ਗੁਰਸਿਖ ਕੰਉ ਹੰਉ ਸਦਾ ਨਮਸਕਾਰੀ ਜੋ ਗੁਰ ਕੈ ਭਾਣੈ ਗੁਰਸਿਖੁ ਚਲਿਆ ॥੧੮॥ [ਪੰਨਾ ਪੜੜ]

ਅਰਥ :—ਮੈਂ ਸਦਾ ਉਸ ਗੁਰਸਿੱਖ ਅਗੇ ਆਪਣਾ ਸਿਰ ਨਿਵਾਉਂਦਾ ਹਾਂ, ਜੋ ਗੁਰਸਿੱਖ ਸਤਿਗੁਰੂ ਦੇ ਭਾਣੇ ਵਿਚ ਚੱਲਦਾ ਹੈ। ੧੮।

ਸਲੋਕੁ ਮ: ੩ ॥ ਮਨ ਹਠਿ ਕਿਨੈ ਨ ਪਾਇਓ ਸਭ ਥਕੇ ਕਰਮ ਕਮਾਇ ॥ ਮਨ ਹਠਿ ਭੇਖ ਕਰਿ ਭਰਮਦੇ ਦੁਖੁ ਪਾਇਆ ਦੂਜੈ ਭਾਇ ॥

ਅਰਥ :—ਕਿਸੇ ਮਨੁੱਖ ਨੇ ਮਨ ਦੇ ਹਠ ਨਾਲ ਰੱਬ ਨੂੰ ਨਹੀਂ ਲੱਭਾ, ਸਾਰੇ ਜੀਵ (ਭਾਵ, ਕਈ ਮਨੁੱਖ) (ਹਠ ਨਾਲ) ਕਰਮ ਕਰ ਕੇ (ਓੜਕ) ਥੱਕ ਗਏ ਹਨ; ਮਨ ਦੇ ਹਠ ਨਾਲ (ਕਈ ਤਰ੍ਹਾਂ ਦੇ) ਭੇਖ ਕਰ ਕਰ ਕੇ ਭਟਕਦੇ ਹਨ ਤੇ ਮਾਇਆ ਦੇ ਮੋਹ ਵਿਚ ਦੁੱਖ ਉਠਾਉਂਦੇ ਹਨ।

ਰਿਧਿ ਸਿਧਿ ਸਭੁ ਮੋਹੁ ਹੈ ਨਾਮੁ ਨ ਵਸੈ ਮਨਿ ਆਇ ॥

ਅਰਥ :—ਰਿੱਧੀਆਂ ਤੇ ਸਿੱਧੀਆਂ (ਭੀ) ਨਿਰੋਲ ਮੋਹ (ਰੂਪ) ਹਨ, (ਇਹਨਾਂ ਨਾਲ) ਹਰੀ ਦਾ ਨਾਮ ਹਿਰਦੇ ਵਿਚ ਨਹੀਂ ਵੱਸ ਸਕਦਾ।

ਗੁਰਸੇਵਾ ਤੇ ਮਨੁ ਨਿਰਮਲੁ ਹੋਵੈ ਅਗਿਆਨੁ ਅੰਧੇਰਾ ਜਾਇ ॥ ਨਾਮੁ ਰਤਨੁ ਘਰਿ ਪਰਗਟੁ ਹੋਆ ਨਾਨਕ ਸਹਜਿ ਸਮਾਇ ॥੧॥ [ਪੰਨਾ ਪੜੜ]

ਅਰਥ :—ਸਤਿਗੁਰੂ ਦੀ ਸੇਵਾ ਨਾਲ ਮਨ ਸਾਫ਼ ਹੋਂਦਾ ਹੈ ਤੇ ਅਗਿਆਨ (ਰੂਪ) ਹਨੇਰਾ ਦੂਰ ਹੁੰਦਾ ਹੈ; ਹੇ ਨਾਨਕ ! ਨਾਮ (ਰੂਪ) ਰਤਨ ਹਿਰਦੇ ਵਿਚ ਪਰਤੱਖ ਹੋ ਜਾਂਦਾ ਹੈ ਤੇ ਸਹਿਜ ਅਵਸਥਾ ਵਿਚ (ਭਾਵ, ਸਤੇ ਹੀ ਨਾਮ ਜਪਣ ਵਾਲੀ ਦਸ਼ਾ ਵਿਚ) ਮਨੁੱਖ ਲੀਨ ਹੋ ਜਾਂਦਾ ਹੈ। ੧।

ਮ: ੩॥ ਸਬਦੈ ਸਾਦੁ ਨ ਆਇਓ ਨਾਮਿ ਨ ਲਗੈ ਪਿਆਰੁ॥ ਰਸਨਾ
ਫਿਕਾ ਬੋਲੈਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਕਿਰਤਿ ਪਇਐ
ਕਮਾਵਣਾ ਕੋਇ ਨ ਮੇਟਣਹਾਰੁ ॥ ੨ ॥ [ਪੰਨਾ ੫੯੩]

ਅਰਥ :-ਜਿਸ ਮਨੁੱਖ ਨੂੰ ਸਤਿਗੁਰੂ ਦੇ ਸ਼ਬਦ ਵਿਚ ਰਸ ਨਹੀਂ ਆਉਂਦਾ, ਨਾਮ
ਵਿਚ ਜਿਸ ਦਾ ਪਿਆਰ ਨਹੀਂ ਜੁੜਿਆ, ਉਹ ਮਨੁੱਖ ਜੀਭ ਨਾਲ ਫਿੱਕੇ ਬਚਨ ਹੀ
ਬੋਲਦਾ ਹੈ ਤੇ ਸਦਾ ਖੁਆਰ ਹੁੰਦਾ ਹੈ; (ਪਰ) ਹੇ ਨਾਨਕ ! (ਉਸ ਦੇ ਭੀ ਕੀਹ ਵੱਸ ?)
(ਪਿਛਲੇ ਕੀਤੇ ਕੰਮਾਂ ਦੇ) ਉੱਕਰੇ ਹੋਏ (ਸੰਸਕਾਰਾਂ) ਅਨੁਸਾਰ ਉਸ ਨੂੰ (ਹੁਣ ਭੀ ਇਹੋ
ਜਿਹੀ ਹੀ) ਕਾਰ ਕਰਨੀ ਪੈਂਦੀ ਹੈ; ਕੋਈ ਮਨੁੱਖ (ਉਸ ਦੇ ਸੰਸਕਾਰਾਂ ਨੂੰ) ਮਿਟਾ ਨਹੀਂ
ਸਕਦਾ । ੨ ।

ਪਉੜੀ ॥ ਧਨੁ ਧਨੁ ਸਤਪੁਰਖੁ ਸਤਿਗੁਰੁ ਹਮਾਰਾ ਜਿਤੁ ਮਿਲਿਐ
ਹਮ ਕਉ ਸਾਂਤਿ ਆਈ ॥ ਧਨੁ ਧਨੁ ਸਤਪੁਰਖੁ ਸਤਿਗੁਰੁ ਹਮਾਰਾ ਜਿਤੁ
ਮਿਲਿਐ ਹਮ ਹਰਿ ਭਗਤਿ ਪਾਈ ॥

ਅਰਥ :-ਸਾਡਾ ਸਤਪੁਰਖੁ ਸਤਿਗੁਰੂ ਧੰਨ ਹੈ, ਜਿਸ ਦੇ ਮਿਲਿਆਂ ਸਾਡੇ ਹਿਰਦੇ
ਵਿਚ ਠੰਢ ਪਈ ਹੈ, ਤੇ ਜਿਸਦੇ ਮਿਲਿਆਂ ਅਸਾਂ ਪਰਮਾਤਮਾ ਦੀ ਭਗਤੀ ਲੱਭੀ ਹੈ ।

ਧਨੁ ਧਨੁ ਹਰਿ ਭਗਤੁ ਸਤਿਗੁਰੁ ਹਮਾਰਾ ਜਿਸ ਕੀ ਸੇਵਾ ਤੇ ਹਮ
ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੁ ਹਮਾਰਾ
ਜਿਨਿ ਵੈਰੀ ਮਿਤ੍ਰੁ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥

ਅਰਥ :-ਹਰੀ ਦਾ ਭਗਤ ਸਾਡਾ ਸਤਿਗੁਰੂ ਧੰਨ ਹੈ, ਜਿਸ ਦੀ ਸੇਵਾ ਕਰ ਕੇ
ਅਸਾਂ ਹਰੀ ਦੇ ਨਾਮ ਵਿਚ ਬ੍ਰਿਤੀ ਜੋੜੀ ਹੈ; ਹਰੀ ਦੇ ਗਿਆਨ ਵਾਲਾ ਸਾਡਾ ਸਤਿਗੁਰੂ
ਧੰਨ ਹੈ ਜਿਸ ਨੇ ਵੈਰੀ ਕੀਹ ਤੇ ਸਜਨ ਕੀਹ-ਸਭ ਵਲ ਸਾਨੂੰ ਏਕਤਾ ਦੀ ਨਜ਼ਰ (ਨਾਲ
ਵੇਖਣ ਦੀ ਜਾਚ) ਸਿਖਾਈ ਹੈ ।

ਧਨੁ ਧਨੁ ਸਤਿਗੁਰੁ ਮਿਤ੍ਰੁ ਹਮਾਰਾ ਜਿਨਿ ਹਰਿ ਨਾਮਿ ਸਿਉ ਹਮਾਰੀ
ਪ੍ਰੀਤਿ ਬਣਾਈ ॥ ੧੯ ॥ [ਪੰਨਾ ੫੯੪]

ਅਰਥ :-ਸਾਡਾ ਸੱਜਣ ਸਤਿਗੁਰੂ ਧੰਨ ਹੈ, ਜਿਸ ਨੇ ਹਰੀ ਦੇ ਨਾਮ ਨਾਲ ਸਾਡਾ
ਪਿਆਰ ਬਣਾ ਦਿੱਤਾ ਹੈ । ੧੯ ।

ਸਲੋਕੁ ਮ: ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ, ਨਿਤ ਬੂਰੇ ਸੰਮਾਲੇ ॥
ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ [੫੯੪]

ਪਦ ਅਰਥ :-ਮੁੰਧਿ-ਇਸਤ੍ਰੀ ।

ਅਰਥ :-ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ ਕਰੇ ਤਾਂ ਮਿਲਦਿਆਂ ਵਿੱਲ ਨਹੀਂ ਲੱਗਦੀ ।੧।

ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ [ਪੰਨਾ ਪ੯੪]

ਅਰਥ :-ਹੇ ਨਾਨਕ ! (ਹਰੀ ਨਾਲ)ਪਿਆਰ ਕਰਨ ਤੋਂ ਬਿਨਾ(ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨।

ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤ੍ਰਿਪਤਿ ਰਹੇ ਆਘਾਇ ਮਿਟੀ ਭਭਾਖਿਆ ॥

ਪਦ ਅਰਥ:-ਜਿਨਿ-ਜਿਸ ਨੇ । ਤਿਨਿ-ਉਸੇ ਨੇ । ਭਭਾਖਿਆ-ਖਾਣ ਦੀ ਇੱਛਾ।

ਅਰਥ :-ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ(ਰੂਪ)ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ ।

ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੫॥[ਪੰਨਾ ਪ੯੪]

ਅਰਥ :-ਸਾਰੇ ਜੀਵਾਂ ਵਿਚ ਇਕ ਪ੍ਰਭੂ ਆਪ ਵਿਆਪਕ ਹੈ, ਪਰ ਕਿਸੇ ਵਿਰਲੇ ਨੇ ਸਮਝਿਆ ਹੈ; ਤੇ ਹੇ ਨਾਨਕ ! (ਉਹ ਵਿਰਲਾ) ਦਾਸ ਪ੍ਰਭੂ ਦੇ ਪੱਖ ਕਰ ਕੇ ਖਿੜਿਆ ਰਹਿੰਦਾ ਹੈ ।੨੦।

ਸਲੋਕੁ ਮ: ੩ ॥ ਸਤਿਗੁਰ ਨੈ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥

ਅਰਥ :-ਜਿਤਨਾ ਇਹ ਸਾਰਾ ਸੰਸਾਰ ਹੈ (ਇਸ ਵਿਚ) ਹਰੇਕ ਜੀਵ ਸਤਿਗੁਰੂ ਦੇ ਦਰਸ਼ਨ ਕਰਦਾ ਹੈ, (ਪਰ) ਨਿਰਾ ਦਰਸ਼ਨ ਕੀਤਿਆਂ ਮੁਕਤੀ ਨਹੀਂ ਮਿਲਦੀ, ਜਦ ਤਾਈਂ ਜੀਵ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਨਹੀਂ ਕਰਦਾ, (ਕਿਉਂਕਿ ਵਿਚਾਰ ਕਰਨ

ਤੋਂ ਬਿਨਾ) ਅਹੰਕਾਰ (-ਰੂਪ ਮਨ ਦੀ) ਮੈਲ ਨਹੀਂ ਉਤਰਦੀ ਤੇ ਨਾਮ ਵਿਚ ਪਿਆਰ ਨਹੀਂ ਬਣਦਾ ।

ਇਕ ਆਪੇ ਬਖਸਿ ਮਿਲਾਇਨੁ ਦੁਬਿਧਾ ਤਜਿ ਵਿਕਾਰ ॥ ਨਾਨਕ
ਇਕ ਦਰਸਨੁ ਦੇਖ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥ ੧ ॥
[ਪੰਨਾ ੫੯੪]

ਪਦ ਅਰਥ :-ਮਿਲਾਇਅਨੁ—ਮਿਲਾ ਲਏ ਹਨ ਉਸ ਨੇ। ਦੁਬਿਧਾ—ਦੁਚਿੰਤਾਪਨ, ਮੋਰ-ਤੇਰ ।

ਅਰਥ :-ਕਈ ਮਨੁੱਖਾਂ ਨੂੰ ਪ੍ਰਭੂ ਨੇ ਆਪ ਹੀ ਮੋਹਰ ਕਰ ਕੇ ਮਿਲਾ ਲਿਆ ਹੈ ਜਿਨ੍ਹਾਂ ਨੇ ਮੋਰ-ਤੇਰ ਤੇ ਵਿਕਾਰ ਛੱਡੇ ਹਨ । ਹੇ ਨਾਨਕ ! ਕਈ ਮਨੁੱਖ (ਸਤਿਗੁਰ ਦਾ) ਦਰਸਨ ਕਰ ਕੇ ਸਤਿਗੁਰੂ ਦੇ ਪਿਆਰ ਵਿਚ ਬ੍ਰਿਤੀ ਜੋੜ ਕੇ ਮਰ ਕੇ (ਭਾਵ, ਆਪਾ ਗਵਾ ਕੇ) ਹਰੀ ਵਿਚ ਮਿਲ ਗਏ ਹਨ । ੧ ।

ਮ: ੩ ॥ ਸਤਿਗੁਰੂ ਨ ਸੇਵਿਓ ਮੂਰਖ ਅੰਧ ਗਵਾਰਿ ॥ ਦੂਜੈ ਭਾਇ
ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰਿ॥ਜਿਨ ਕਾਰਣਿ ਗੁਰੂ ਵਿਸਾਰਿਆ
ਸੇ ਨ ਉਪਕਰੇ ਅੰਤੀ ਵਾਰ ॥

ਪਦ ਅਰਥ :-ਗਵਾਰਿ—ਗਵਾਰ ਨੇ । ਜਿਨ ਕਾਰਣਿ—ਜਿਨ੍ਹਾਂ ਦੀ ਖ਼ਾਤਰ । ਉਪਕਰੇ—ਪੁੱਕਰੇ, ਬਹੁੜੇ ।

ਅਰਥ :-ਅੰਨ੍ਹੇ ਮੂਰਖ ਗਵਾਰ ਨੇ ਆਪਣੇ ਸਤਿਗੁਰੂ ਦੀ ਸੇਵਾ ਨਹੀਂ ਕੀਤੀ, ਮਾਇਆ ਦੇ ਪਿਆਰ ਵਿਚ ਜਦੋਂ ਬਹੁਤ ਦੁਖੀ ਹੋਇਆ ਤਦੋਂ ਸੜਦਾ ਹੋਇਆ ਹਾੜੇ ਘੱਤਦਾ ਹੈ; ਤੇ ਜਿਨ੍ਹਾਂ ਦੇ ਵਾਸਤੇ ਸਤਿਗੁਰੂ ਨੂੰ ਵਿਸਾਰਿਆ ਹੈ ਉਹ ਆਖਰੀ ਵੇਲੇ ਨਹੀਂ ਪੁੱਕਰਦੇ ।

ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥ ੨ ॥
[ਪੰਨਾ ੫੯੪]

ਅਰਥ :- ਹੇ ਨਾਨਕ ! ਗੁਰੂ ਦੀ ਮਤਿ ਲਿਆਂ ਹੀ ਸੁਖ ਮਿਲਦਾ ਹੈ ਤੇ ਬਖਸ਼ਣ ਵਾਲਾ ਹਰੀ ਬਖਸ਼ਦਾ ਹੈ । ੨ ।

ਪਉੜੀ ॥ ਤੂ ਆਪੇ ਆਪਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ
ਅਵਰੋ ਕਹੀਐ ॥ ਹਰਿ ਆਪੇ ਬੋਲੈ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ
ਰਵਿ ਰਹੀਐ ॥

ਅਰਥ :-ਹੇ ਹਰੀ ! ਤੂੰ ਆਪ ਹੀ ਆਪ ਹੈਂ ਤੇ ਆਪ ਹੀ ਸਭ ਕੁਝ ਪੈਦਾ ਕਰਦਾ ਹੈਂ, ਕਿਸੇ ਹੋਰ ਦੂਜੇ ਨੂੰ ਪੈਦਾ ਕਰਨ ਵਾਲਾ ਤਾਂ ਹੀ ਆਖੀਏ, ਜੇ ਕੋਈ ਹੋਰ ਹੋਵੇ ਗਾ । ਹਰੀ ਆਪ ਹੀ (ਸਭ ਜੀਵਾਂ ਵਿਚ) ਬੋਲਦਾ ਹੈ, ਆਪ ਹੀ ਸਭ ਨੂੰ ਬੁਲਾਉਂਦਾ ਹੈ ਅਤੇ

ਆਪ ਹੀ ਜਲ ਵਿਚ ਬਲ ਵਿਚ ਵਿਆਪ ਰਿਹਾ ਹੈ ।

ਹਰਿ ਆਪੇ ਮਾਰੈ ਹਰਿ ਆਪੇ ਛੋਡੈ ਮਨ ਹਰਿ ਸਰਣੀ ਪੜਿ ਰਹੀਐ॥
ਹਰਿ ਬਿਨੁ ਕੋਈ ਮਾਰਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ
ਹੋਇ ਰਹੀਐ ॥

ਅਰਥ :—ਹੇ ਮਨ ! ਹਰੀ ਆਪ ਹੀ ਮਾਰਦਾ ਹੈ ਤੇ ਆਪ ਹੀ ਬਖਸ਼ਦਾ ਹੈ, (ਇਸ ਵਾਸਤੇ) ਹਰੀ ਦੀ ਸ਼ਰਨ ਵਿਚ ਪਿਆ ਰਹੁ । ਹੇ ਮਨ ! ਹਰੀ ਤੋਂ ਬਿਨਾ ਕੋਈ ਹੋਰ ਨਾ ਮਾਰ ਸਕਦਾ ਹੈ ਨਾ ਜਿਵਾਲ ਸਕਦਾ ਹੈ (ਇਸ ਵਾਸਤੇ) ਨਿਸਚਿੰਤ ਹੋ ਰਹੁ ਤੇ ਲੰਮੀਆਂ ਤਾਣ ਛੱਡ (ਭਾਂਵ, ਕਿਸੇ ਹੋਰ ਦੀ ਓਟ ਨਾ ਤੱਕ ਤੇ ਸਭ ਤੋਂ ਵਡੇ ਹਰੀ ਦੀ ਆਸ ਰੱਖ) ।

ਉਠਦਿਆ ਬਹਿਦਿਆ ਸੁਤਿਆ ਸਦਾ ਸਦਾ ਹਰਿ ਨਾਮਿ ਧਿਆਈਐ
ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ਸੁਧੁ॥ [ਪੰਨਾ ੫੯੪]

ਅਰਥ :—ਹੇ ਦਾਸ ਨਾਨਕ ! ਜੇ ਉਠਦਿਆਂ ਬਹਿਦਿਆਂ ਤੇ ਸੁੱਤਿਆਂ ਹਰ ਵੇਲੇ ਹਰੀ ਦਾ ਨਾਮ ਸਿਮਰੀਏ ਤਾਂ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਮਿਲ ਪੈਂਦਾ ਹੈ । ੨੧ ।
੧ । ਸੁਧੁ ।

ਨੋਟ :—ਇਹ ਵਾਰ ਗੁਰੂ ਰਾਮਦਾਸ ਜੀ ਦੀ ਉਚਾਰੀ ਹੋਈ ਹੈ; ੨੧ ਪਉੜੀਆਂ ਹਨ; ਪਹਿਲੀ ਪਉੜੀ ਨਾਲ ੩ ਸਲੋਕ ਹਨ, ਬਾਕੀ ਹਰੇਕ ਪਉੜੀ ਨਾਲ ਦੋ ਦੋ ਸਲੋਕ ਹਨ; ਕੁੱਲ ੪੩ ਸਲੋਕ ਹਨ ।

ਸਲੋਕਾਂ ਦਾ ਵੇਰਵਾ :—

ਸਲੋਕ ਮ: ੩—੪੦ ।

ਸਲੋਕ ਮ: ੧— ੩ ।

ਜੋੜ ੪੩ ।

ਗੁਰੂ ਰਾਮਦਾਸ ਜੀ ਦਾ, ਜਿਨ੍ਹਾਂ ਦੀ ਇਹ ਵਾਰ ਹੈ, ਇੱਕ ਭੀ ਸਲੋਕ ਨਹੀਂ ਹੈ । ਸੋ 'ਵਾਰ' ਦਾ ਅਸਲ ਸਰੂਪ ਸਿਰਫ 'ਪਉੜੀਆਂ' ਹੈ ।

੧ ਓ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ
ਅਕਾਲਮੂਰਤਿ ਅਜੂਨੀ ਸੈਭੰ ਗੁਰਪ੍ਰਸਾਦਿ ॥

ਸੋਰਠਿ ਮਹਲਾ ੧ ਘਰੁ ੧ ਚਉਪਦੇ ॥

ਸਭਨਾ ਮਰਣਾ ਆਇਆ ਵੇਛੋੜਾ ਸਭਨਾਹ ॥ ਪੁਛਹੁ ਜਾਇ ਸਿਆ-
ਣਿਆ ਆਗੈ ਮਿਲਣੁ ਕਿਨਾਹ ॥ ਜਿਨ ਮੇਰਾ ਸਾਹਿਬੁ ਵੀਸਰੈ ਵਡੜੀ
ਵੇਦਨ ਤਿਨਾਹ ॥੧॥ ਭੀ ਸਾਲਾਹਿਹੁ ਸਾਚਾ ਸੋਇ ॥ ਜਾ ਕੀ ਨਦਰਿ ਸਦਾ
ਸੁਖੁ ਹੋਇ ॥ ਰਹਾਉ ॥ ਵਡਾ ਕਰਿ ਸਾਲਾਹਣਾ ਹੈ ਭੀ ਹੋਸੀ ਸੋਇ ॥ ਸਭਨਾ
ਦਾਤਾ ਏਕੁ ਤੂ ਮਾਣਸ ਦਾਤਿ ਨ ਹੋਇ ॥ ਜੇ ਤਿਸੁ ਭਾਵੈ ਸੋ ਥੀਐ ਰੰਨ
ਕਿ ਰੁੰਨੈ ਹੋਇ ॥ ੨ ॥ ਧਰਤੀ ਉਪਰਿ ਕੋਟ ਗੜ ਕੇਤੀ ਗਈ ਵਜਾਇ ॥
ਜੇ ਅਸਮਾਨਿ ਨ ਮਾਵਨੀ ਤਿਨ ਨਕਿ ਨਥਾ ਪਾਇ ॥ ਜੇ ਮਨ ਜਾਣਹਿ
ਸੁਲੀਆ ਕਾਹੇ ਮਿਠਾ ਖਾਹਿ ॥ ੩ ॥ ਨਾਨਕ ਅਉਗੁਣ ਜੇਤੜੇ ਤੇਤੇ ਗਲੀ
ਜੀਜੀਰ ॥ ਜੇ ਗੁਣ ਹੋਨਿ ਤ ਕਟੀਅਨਿ ਸੇ ਭਾਈ ਸੇ ਵੀਰ ॥ ਅਗੈ ਗਏ ਨ
ਮੰਨੀਅਨਿ ਮਾਰਿ ਕਢਹੁ ਵੇਪੀਰ ॥੪॥੧॥ [ਪੰਨਾ ੫੯੫]

ਪਦ ਅਰਥ :- ਆਇਆ-ਆਇਆ, ਜੋ ਜੰਮਦੇ ਹਨ । ਮਰਣਾ-ਮੌਤ । ਮਰਣਾ
ਆਇਆ-ਜੰਮਦੇ ਹਨ ਤੇ ਮਰਦੇ ਹਨ ਜੰਮਦੇ ਹਨ ਤੇ ਮਰਦੇ ਹਨ, ਜੋ ਜਨਮ ਮਰਨ
ਦੇ ਗੋੜ ਵਿਚ ਪਏ ਰਹਿੰਦੇ ਹਨ । ਵੇਛੋੜਾ-ਪ੍ਰਭੂ ਚਰਨਾਂ ਤੋਂ ਵਿਛੋੜਾ । ਆਗੈ-ਪ੍ਰਭੂ ਦੀ
ਹਜ਼ੂਰੀ ਵਿਚ । ਕਿਨਾਹ-ਕੇਹੜੇ ਬੰਦਿਆਂ ਨੂੰ ? ਵੇਦਨ-ਪੀੜ, ਮਾਨਸਕ ਦੁੱਖ । ੧ ।

ਭੀ-ਮੁੜ ਮੁੜ । ਸਾਚਾ-ਸਦਾ ਥਿਰ ਰਹਿਣ ਵਾਲਾ । ਜਾ ਕੀ-ਜਿਸ ਪ੍ਰਭੂ ਦੀ ।
ਰਹਾਉ ।

ਵਡਾ ਕਰਿ-ਵਡਾ ਕਰ ਕੇ, ਇਹ ਆਖ ਕੇ ਕਿ ਉਹ ਸਭ ਤੋਂ ਵਡਾ ਹੈ । ਕਿ ਹੋਇ-
ਕੀਹ ਲਾਭ ਹੋ ਸਕਦਾ ਹੈ ? ਕੋਈ ਲਾਭ ਨਹੀਂ ਹੋ ਸਕਦਾ । ਰੁੰਨੈ-ਰੋਇਆਂ । ੨ ।

ਕੋਟ-ਕਿਲ੍ਹੇ । ਗੜ-ਕਿਲ੍ਹੇ । ਕੇਤੀ-ਬਥੇਰੀ ਲੁਕਾਈ । ਵਜਾਇ-(ਨੋਬਤ) ਵਜਾ

ਕੇ । ਅਸਮਾਨਿ—ਆਕਾਸ਼ ਤਕ । ਨ ਮਾਵਨੀ—ਨ ਮਾਵਨਿ, ਨਹੀਂ ਮਿਓਂਦੇ । ਤਿਨ ਨਕਿ—ਉਹਨਾਂ ਦੇ ਨੱਕ ਵਿਚ । ਨਬਾ ਪਾਇ—ਨੱਬਾਂ ਪਾਂਦਾ ਹੈ, ਆਕੜ ਭੰਨਦਾ ਹੈ । ਮਨ—ਹੇ ਮਨ ! ਸੂਲੀਆ—ਦੁੱਖ ਕਲੇਸ਼ । ਕਾਹੇ—ਕਿਉਂ ? ਮਿਠਾ ਖਾਹਿ—ਤੂੰ ਮਿੱਠਾ ਖਾਂਦਾ ਹੈਂ, ਤੂੰ ਦੁਨੀਆਂ ਦੇ ਮਿੱਠੇ ਭੋਗ ਭੋਗਦਾ ਹੈਂ । ੩ ।

ਅਉਗੁਣ—ਵਿਕਾਰ, ਪਾਪ । ਤੇਰੇ—ਇਹ ਸਾਰੇ । ਗਲੀ—ਗਲਾਂ ਵਿਚ । ਜੰਜੀਰ—ਫਾਜ਼ੀਆਂ । ਕਟੀਅਨਿ—ਕੱਟੇ ਜਾਂਦੇ ਹਨ । ਸੇ—ਇਹੀ । ਅਗੈ ਗਏ—ਸਾਡੇ ਨਾਲ ਗਏ ਹੋਏ । ਮੰਨੀਅਨਿ—ਮੰਨੇ ਜਾਂਦੇ ਹਨ । ਆਦਰ ਪਾਂਦੇ ਹਨ । ਵੇਪੀਰ—ਬੇ-ਮੁਰਸ਼ਿਦੇ, ਵੱਸ ਵਿਚ ਨਾਂਹ ਆਉਣ ਵਾਲੇ । ੪ ।

ਅਰਥ :—(ਹੇ ਭਾਈ !) ਮੁੜ ਮੁੜ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫਤਿ ਸਾਲਾਹ ਕਰਦੇ ਰਹੋ । ਉਸੇ ਦੀ ਮੋਹਰ ਦੀ ਨਜ਼ਰ ਨਾਲ ਸਦਾ ਥਿਰ ਰਹਿਣ ਵਾਲਾ ਸੁਖ ਮਿਲਦਾ ਹੈ । ੧ ।

(ਜੋ ਜੀਵ ਦੁਨੀਆ ਦੇ ਹੋਛੇ ਸੁਖਾਂ ਦੀ ਖ਼ਾਤਰ ਪ੍ਰਭੂ ਨੂੰ ਭੁਲਾ ਦੇਂਦੇ ਹਨ) ਉਹਨਾਂ ਸਭਨਾਂ ਨੂੰ ਪ੍ਰਭੂ-ਚਰਨਾਂ ਤੋਂ ਵਿਛੋੜਾ ਰਹਿੰਦਾ ਹੈ ਉਹ ਸਾਰੇ ਜੰਮਦੇ ਮਰਦੇ ਹੀ ਰਹਿੰਦੇ ਹਨ । (ਹੇ ਭਾਈ !) ਜਾ ਕੇ ਗੁਰਮੁਖਾਂ ਪਾਸੋਂ ਪਤਾ ਲਵੋ ਕਿ ਪਰਮਾਤਮਾ ਦੇ ਚਰਨਾਂ ਦਾ ਮਿਲਾਪ ਕਿਨ੍ਹਾਂ ਨੂੰ ਹੁੰਦਾ ਹੈ (ਕਿਉਂਕਿ ਸੁਖੀ ਉਹੀ ਹਨ ਜੋ ਪ੍ਰਭੂ-ਚਰਨਾਂ ਵਿਚ ਜੁੜਦੇ ਹਨ) । (ਇਹ ਗੱਲ ਤਾਂ ਪ੍ਰਤੱਖ ਹੈ ਕਿ) ਜਿਨ੍ਹਾਂ ਬੰਦਿਆਂ ਨੂੰ ਪਿਆਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ ਉਹਨਾਂ ਨੂੰ ਬੜਾ ਆਤਮਕ ਕਲੇਸ਼ ਬਣਿਆ ਰਹਿੰਦਾ ਹੈ । ੧ ।

(ਹੇ ਭਾਈ !) ਉਹ ਪਰਮਾਤਮਾ (ਸਦਾ-ਥਿਰ ਹੈ) ਹੁਣ ਭੀ ਮੌਜੂਦ ਹੈ ਅਗਾਂਹ ਨੂੰ ਭੀ ਕਾਇਮ ਰਹੇਗਾ, ਉਸ ਦੀ ਸਿਫਤਿ ਸਾਲਾਹ ਕਰੋ (ਤੇ ਆਖੋ) ਕਿ ਉਹ ਸਭ ਤੋਂ ਵਡਾ ਦਾਤਾ ਹੈ । (ਹੇ ਭਾਈ ! ਆਖੋ—ਹੇ ਪ੍ਰਭੂ !) ਤੂੰ ਸਭ ਜੀਵਾਂ ਨੂੰ ਸਭ ਦਾਤਾਂ ਦੇਣ ਵਾਲਾ ਹੈਂ ਮਨੁੱਖ (ਵਿਚਾਰੇ ਕੀਹ ਹਨ ਕਿ ਉਹਨਾਂ) ਤੋਂ ਕੋਈ ਦਾਤਾਂ ਹੋ ਸਕਣ ? (ਹੇ ਭਾਈ !) ਜੇ ਕੁਝ ਪ੍ਰਭੂ ਨੂੰ ਚੰਗਾ ਲੱਗਦਾ ਹੈ ਉਹੀ ਹੁੰਦਾ ਹੈ (ਉਸ ਦੀ ਰਜ਼ਾ ਨੂੰ ਮਿੱਠਾ ਕਰ ਕੇ ਮੰਨੋ, ਕੋਈ ਦੁੱਖ ਕਲੇਸ਼ ਆਉਣ ਤੇ) ਰੰਨਾਂ ਵਾਂਗ ਰੋਣ ਤੋਂ ਕੋਈ ਲਾਭ ਨਹੀਂ ਹੋ ਸਕਦਾ । ੨ ।

ਇਸ ਧਰਤੀ ਉਤੇ ਅਨੇਕਾਂ ਆਏ ਜੋ ਕਿਲ੍ਹੇ ਆਦਿਕ ਬਣਾ ਕੇ (ਆਪਣੀ ਤਾਕਤ ਦਾ) ਢੋਲ ਵਜਾ ਕੇ (ਆਖ਼ਰ) ਚਲੇ ਗਏ । ਜੇਹੜੇ ਆਪਣੀ ਤਾਕਤ ਦੇ ਮਾਣ ਵਿਚ ਇਤਨੀ ਧੌਣ ਅਕੜਾਂਦੇ ਹਨ ਕਿ (ਮਾਨੋ) ਅਸਮਾਨ ਦੇ ਹੇਠ ਭੀ ਨਹੀਂ ਮਿਓਂਦੇ, ਉਹ ਪਰਮਾਤਮਾ ਉਹਨਾਂ ਦੀ ਆਕੜ ਭੀ ਭੰਨ ਦੇਂਦਾ ਹੈ । ਸੋ, ਹੇ ਮਨ ! ਜੇ ਤੂੰ ਇਹ ਸਮਝ ਲਏਂ ਕਿ ਦੁਨੀਆ ਦੇ ਮੌਜ-ਮੇਲਿਆਂ ਦਾ ਨਤੀਜਾ ਦੁੱਖ-ਕਲੇਸ਼ ਹੀ ਹੈ ਤਾਂ ਤੂੰ ਦੁਨੀਆ ਦੇ

ਭੋਗਾਂ ਵਿਚ ਹੀ ਕਿਉਂ ਮਸਤ ਰਹੇ ? ੩ ।

ਹੇ ਨਾਨਕ ! (ਦੁਨੀਆ ਦੇ ਸੁਖ ਮਾਨਣ ਦੀ ਖ਼ਾਤਰ) ਜਿਤਨੇ ਭੀ ਪਾਪ-ਵਿਕਾਰ ਅਸੀ ਕਰਦੇ ਹਾਂ, ਇਹ ਸਾਰੇ ਪਾਪ-ਵਿਕਾਰ ਸਾਡੇ ਗਲਾਂ ਵਿਚ ਫਾਹੀਆਂ ਬਣ ਜਾਂਦੇ ਹਨ (ਇਹ ਹੋਰ ਹੋਰ ਪਾਪਾਂ ਵਲ ਧ੍ਰੁ ਕੇ ਲੈ ਜਾਂਦੇ ਹਨ), ਇਹ ਪਾਪ-ਫਾਹੀਆਂ ਤਦੋਂ ਹੀ ਕੱਟੀਆਂ ਜਾ ਸਕਦੀਆਂ ਹਨ ਜੇ ਸਾਡੇ ਪੱਲੇ ਗੁਣ ਹੋਣ । ਗੁਣ ਹੀ ਅਸਲ ਭਾਈ ਮਿਤ੍ਰ ਹਨ । (ਇਥੋਂ) ਸਾਡੇ ਨਾਲ ਰਾਏ ਹੋਏ ਪਾਪ-ਵਿਕਾਰ (ਅਗਾਂਹ) ਆਦਰ ਨਹੀਂ ਪਾਂਦੇ । ਇਹਨਾਂ ਬੇ-ਮੁਰਸ਼ਿਦਾਂ ਨੂੰ (ਹੁਣੇ ਹੀ) ਮਾਰ ਕੇ ਆਪਣੇ ਅੰਦਰੋਂ ਕੱਢ ਦਿਉ । ੪ । ੧ ।

ਸੋਰਠਿ ਮਹਲਾ ੧ ਘਰੁ ੧॥ ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥ ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥ ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥੧॥ ਬਾਬਾ ਮਾਇਆ ਸਾਥਿ ਨ ਹੋਇ ॥ ਇਨਿ ਮਾਇਆ ਜਗੁ ਮੋਹਿਆ ਵਿਰਲਾ ਬੁਝੈ ਕੋਇ॥ਰਹਾਉ॥ ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਖੁ ॥ ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥ ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨ ਹਸੁ ॥੨॥ ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥ ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥ ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ॥੩॥ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥ ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥੪॥ [ਪੰਨਾ ਪ੯੫]

ਪਦ ਅਰਥ :-ਹਾਲੀ-ਹਲ ਵਾਹੁਣ ਵਾਲਾ । ਕਿਰਸਾਣੀ-ਵਾਹੀ ਦਾ ਕੰਮ । ਕਰਣੀ-ਉੱਚਾ ਆਚਰਨ । ਸਰਮ-[ਅਸ] ਮੋਹਨਤ, ਉੱਦਮ । ਰਖੁ-ਰਾਖਾ । ਗਰੀਬੀ ਵੇਸੁ-ਸਾਦਾ ਲਿਬਾਸ, ਸਾਦਗੀ, ਸਾਦਾ ਜੀਵਨ । ਭਾਉ-ਪ੍ਰੇਮ । ਕਰਮ-ਬਖਸ਼ਸ਼ । ਕਰਮ ਕਰਿ-(ਪਰਮਾਤਮਾ ਦੀ) ਮੋਹਰ ਨਾਲ । ਜੰਮਸੀ-ਉੱਗੇਗਾ, ਪੈਦਾ ਹੋਵੇਗਾ । ਭਾਗਠ-ਭਾਗਾਂ ਵਾਲੇ, ਧਨਾਵ । ੧।

ਬਾਬਾ-ਹੇ ਭਾਈ ! ਇਨਿ-ਇਸ ਨੇ । ਰਹਾਉ ।

ਹਾਣੁ-ਬੀਤਣਾ, ਗੁਜ਼ਰਨਾ । ਆਰਜਾ-ਉਮਰ । ਆਰਜਾ ਹਾਣੁ-ਉਮਰ ਦਾ ਬੀਤਣਾ, ਸੁਆਸਾਂ ਦਾ ਚਲਣਾ, ਹਰੇਕ ਸੁਆਸ ਦੇ ਨਾਲ ਨਾਮ ਨੂੰ ਪੌਣਾ । ਹਟੁ-ਦੁਕਾਨ । ਵਖੁ-ਸੋਦਾ । ਸੋਚ-ਵਿਚਾਰ । ਭਾਂਡ ਸਾਲ-ਭਾਂਡਿਆਂ ਦੀ ਕਤਾਰ । ਤਿਸੁ ਵਿਚ-ਉਸ ਭਾਂਡਸਾਲ ਵਿਚ । ਤਿਸ ਨੋ-ਉਸ ਨਾਮ-ਵਖ ਨੂੰ । [ਨੋਟ ! 'ਜਿਸੁ, ਰਿਸੁ, ਤਿਸੁ,

ਉਸ' ਦਾ ਅੰਤਲਾ_ ਹੇਠ-ਲਿਖੇ ਸੰਬੰਧਕਾਂ ਦੇ ਨਾਲ ਉੱਡ ਜਾਂਦਾ ਹੈ—ਕਾ, ਕੇ, ਕੀ, ਦਾ, ਦੇ, ਦੀ, ਨੈ, ਨੇ, ਤੇ] । ਵਣਜਾਰੇ—ਸਤਸੰਗੀ । ਮਨ ਹਸੁ—ਮਨ ਦਾ ਹਾਸਾ, ਮਨ ਦਾ ਖਿੜਾਉ । ੨ ।

ਸਾਸਤ—ਪਰਮ-ਪੁਸਤਕ । ਸਤੁ—ਉੱਚਾ ਆਚਰਨ । ਮਨ—ਹੇ ਮਨ ! ਮਤੁ ਜਾਣਹਿ ਕਲੁ—ਮਤਾਂ ਕੱਲ ਜਾਣੇ, ਕੱਲ ਤੇ ਨਾਂਹ ਪਾਈਂ । ਦੇਸਿ—ਦੇਸ ਵਿਚ । ਸੁਖਿ—ਸੁਖ ਵਿਚ, ਆਤਮਕ ਆਨੰਦ ਵਿਚ । ਮਹਲੁ—ਟਿਕਾਣਾ । ੩ ।

ਚਾਕਰੀ—ਨੌਕਰੀ । ਕੰਮ—ਨੌਕਰੀ ਦਾ ਕੰਮ । ਬੰਨੁ—ਰੋਕ ਰੱਖ । ਧਾਵਣੀ—ਨੌਕਰੀ ਦੀ ਦੌੜ-ਭੱਜ । ਤਾ—ਤਦੋਂ ਹੀ । ਪੰਨੁ—ਸ਼ਾਬਾਸ਼ਿ । ਚਵਰਣ—ਚੌਗੁਣਾ । ਵੰਨੁ—ਰੰਗ । ੪ ।

ਨੋਟ :-ਧਨ ਕਮਾਣ ਲਈ ਆਮ ਤੌਰ ਤੇ ਚਾਰ ਵਸੀਲੇ ਹਨ—ਵਾਹੀ, ਦੁਕਾਨ, ਵਪਾਰ, ਤੇ ਨੌਕਰੀ । ਇਸ ਸ਼ਬਦ ਵਿਚ ਫੁਰਮਾਂਦੇ ਹਨ ਕਿ ਦੁਨੀਆ ਦਾ ਧਨ ਤਾਂ ਇਥੋਂ ਤੁਰਨ ਵੇਲੇ ਸਾਥ ਛੱਡ ਦੇਵੇਗਾ, ਨਾਲ ਨਿਭਣ ਵਾਲਾ ਨਾਮ-ਧਨ ਹੈ, ਉਸ ਨੂੰ ਇਕੱਠਾ ਕਰਨ ਲਈ ਉਵੇਂ ਹੀ ਮੋਹਨਤ ਕਰਨੀ ਹੈ ਜਿਵੇਂ ਕਿਸਾਨ ਵਾਹੀ ਦੀ ਮੋਹਨਤ ਕਰਦਾ ਹੈ, ਜਿਵੇਂ ਦੁਕਾਨਦਾਰ ਦੁਕਾਨ ਵਿਚ, ਜਿਵੇਂ ਵਪਾਰੀ ਵਪਾਰ ਵਿਚ ਤੇ ਜਿਵੇਂ ਮੁਲਾਜ਼ਮ ਨੌਕਰੀ ਵਿਚ ।

ਅਰਥ :-ਹੇ ਭਾਈ ! (ਇਥੋਂ ਤੁਰਨ ਵੇਲੇ) ਮਾਇਆ ਜੀਵ ਦੇ ਨਾਲ ਨਹੀਂ ਜਾਂਦੀ (ਇਹ ਹਰੇਕ ਨੂੰ ਪਤਾ ਹੈ ਫਿਰ ਭੀ) ਇਸ ਮਾਇਆ ਨੇ ਸਾਰੇ ਜਗਤ ਨੂੰ ਆਪਣੇ ਵੱਸ ਵਿਚ ਕੀਤਾ ਹੋਇਆ ਹੈ । ਕੋਈ ਵਿਰਲਾ ਮਨੁੱਖ ਸਮਝਦਾ ਹੈ (ਕਿ ਸਦਾ ਨਾਲ ਨਿਭਣ ਵਾਲਾ ਧਨ ਹੋਰ ਹੈ) । ੧ । ਰਹਾਉ ।

(ਹੇ ਭਾਈ ! ਸਦਾ ਨਾਲ ਨਿਭਣ ਵਾਲਾ ਧਨ ਕਮਾਣ ਲਈ) ਮਨ ਨੂੰ ਹਾਲੀ (ਵਰਗਾ ਉੱਦਮੀ) ਬਣਾ, ਉਚੇ ਆਚਰਨ ਨੂੰ ਵਾਹੀ ਦਾ ਕੰਮ ਸਮਝ, ਮੋਹਨਤ (ਨਾਮ ਫਸਲ ਵਾਸਤੇ) ਪਾਣੀ ਹੈ, (ਇਹ ਆਪਣਾ) ਸਰੀਰ (ਹੀ) ਪੈਲੀ ਹੈ । (ਇਸ ਪੈਲੀ ਵਿਚ) ਪਰਮਾਤਮਾ ਦਾ ਨਾਮ ਬੀਜ, (ਬੀ ਬੀਜ ਕੇ ਉਸ ਨੂੰ ਪੰਛੀਆਂ ਤੋਂ ਬਚਾਣ ਲਈ ਸੁਹਾਗਾ ਫੇਰਨਾ ਜ਼ਰੂਰੀ ਹੈ, ਇਸੇ ਤਰ੍ਹਾਂ ਜੇ ਸੰਤੋਖ ਵਾਲਾ ਜੀਵਨ ਨਹੀਂ, ਤਾਂ ਮਾਇਆ ਦੀ ਤ੍ਰਿਸ਼ਨਾ ਨਾਮ-ਬੀਜ ਨੂੰ ਮੁਕਾ ਦੇਵੇਗੀ) ਸੰਤੋਖ (ਨਾਮ-ਬੀਜ ਨੂੰ ਤ੍ਰਿਸ਼ਨਾ-ਪੰਛੀਆਂ ਤੋਂ ਬਚਾਣ ਲਈ) ਸੁਹਾਗਾ ਹੈ, ਸਾਦਾ ਜੀਵਨ (ਨਾਮ-ਫਸਲ ਦੀ ਰਾਖੀ ਕਰਨ ਲਈ) ਰਾਖਾ ਹੈ । (ਹੇ ਭਾਈ ! ਇਹ ਵਾਹੀ ਕੀਤਿਆਂ ਸਰੀਰ-ਪੈਲੀ ਵਿਚ) ਪਰਮਾਤਮਾ ਦੀ ਮੋਹਰ ਨਾਲ ਪ੍ਰੇਮ ਪੈਦਾ ਹੋਵੇਗਾ । ਵੇਖ, (ਜਿਨ੍ਹਾਂ ਇਹ ਵਾਹੀ ਕੀਤੀ) ਉਹ ਹਿਰਦੇ (ਨਾਮ-ਧਨ ਨਾਲ) ਧਨਾਢ ਹੋ ਗਏ । ੧ ।

(ਹੇ ਭਾਈ !) ਉਮਰ ਦੇ ਹਰੇਕ ਸੁਆਸ ਨੂੰ ਹੱਟੀ ਬਣਾ, ਇਸ ਹੱਟੀ ਵਿਚ ਸਦਾ

ਬਿਰ ਰਹਿਣ ਵਾਲਾ ਹਰੀ ਨਾਮ ਸੌਦਾ ਬਣਾ । ਆਪਣੀ ਸੁਰਤਿ ਤੇ ਵਿਚਾਰ-ਮੰਡਲ ਨੂੰ
ਭਾਂਡਿਆਂ ਦੀ ਕਤਾਰ ਬਣਾ, ਇਸ ਭਾਂਡਸਾਲ ਵਿਚ ਇਸ ਹਰੀ-ਨਾਮ ਸੌਦੇ ਨੂੰ ਪਾ । ਇਹ
ਨਾਮ-ਵਣਜ ਕਰਨ ਵਾਲੇ ਸਤਸੰਗੀਆਂ ਨਾਲ ਮਿਲ ਕੇ ਤੂੰ ਭੀ ਹਰੀ-ਨਾਮ ਦਾ ਵਣਜ
ਕਰ । ਇਸ ਵਣਜ ਵਿਚੋਂ ਖੱਟੀ ਮਿਲੇਗੀ ਮਨ ਦਾ ਖਿੜਾਓ । ੨ ।

(ਹੇ ਭਾਈ ! ਸੌਦਾਗਰਾਂ ਵਾਂਗ ਹਰੀ-ਨਾਮ ਦਾ ਸੌਦਾਗਰ ਬਣ) ਧਰਮ ਪੁਸਤਕਾਂ
(ਦਾ ਉਪਦੇਸ਼) ਸੁਣਿਆ ਕਰ, ਇਹ ਹਰੀ-ਨਾਮ ਦੀ ਸੌਦਾਗਰੀ ਹੈ, (ਸੌਦਾਗਰੀ ਦਾ
ਮਾਲ ਲੱਦਣ ਵਾਸਤੇ) ਉੱਚੇ ਆਚਰਨ ਨੂੰ ਘੋੜੇ ਬਣਾ ਕੇ ਲੈ ਤੁਰ, (ਜ਼ਿੰਦਗੀ ਦੇ ਸਫਰ
ਵਿਚ ਭੀ ਖਰਚ ਦੀ ਲੋੜ ਹੈ) ਚੰਗੇ ਗੁਣਾਂ ਨੂੰ ਜੀਵਨ-ਸਫਰ ਦਾ ਖਰਚ ਬਣਾ । ਹੇ ਮਨ !
(ਇਸ ਵਪਾਰ ਦੇ ਉੱਦਮ ਨੂੰ) ਕੱਲ ਤੇ ਨਾਂਹ ਪਾਈਂ । ਇਸ ਵਪਾਰ ਨਾਲ ਜੇ ਤੂੰ ਪਰਮਾ-
ਤਮਾ ਦੇ ਦੇਸ ਵਿਚ (ਪਰਮਾਤਮਾ ਦੇ ਚਰਨਾਂ ਵਿਚ) ਟਿਕ ਜਾਏਂ, ਤਾਂ ਆਤਮਕ ਸੁਖ
ਵਿਚ ਥਾਂ ਲੱਭ ਲਏਂਗਾ । ੩ ।

(ਹੇ ਭਾਈ ! ਨੌਕਰ ਰੋੜੀ ਕਮਾਣ ਲਈ ਮੋਹਨਤ ਨਾਲ ਮਾਲਕ ਦੀ ਸੇਵਾ ਕਰਦਾ
ਹੈ, ਤੂੰ ਭੀ) ਪੂਰੇ ਧਿਆਨ ਨਾਲ (ਪ੍ਰਭੂ-ਮਾਲਕ ਦੀ) ਨੌਕਰੀ ਕਰ (ਜਿਵੇਂ ਨੌਕਰ ਆਪਣੇ
ਮਾਲਕ ਦੇ ਹੁਕਮ ਨੂੰ ਭੁਲਾਂਦਾ ਨਹੀਂ ਤੂੰ ਭੀ) ਪਰਮਾਤਮਾ-ਮਾਲਕ ਦੇ ਨਾਮ ਨੂੰ ਮਨ ਵਿਚ
ਪੱਕਾ ਕਰ ਰੱਖ, ਇਹੀ ਹੈ ਉਸ ਦੀ ਸੇਵਾ । ਵਿਕਾਰਾਂ ਨੂੰ (ਆਪਣੇ ਨੇੜੇ ਆਉਣੋਂ) ਰੋਕ
ਦੇ, ਇਹ ਹੈ ਪਰਮਾਤਮਾ ਦੀ ਨੌਕਰੀ ਵਾਸਤੇ ਦੌੜ-ਭੱਜ । (ਜੇ ਇਹ ਉੱਦਮ ਕਰੇਂਗਾ) ਤਾਂ
ਹਰ ਕੋਈ ਤੈਨੂੰ ਸ਼ਾਬਾਸ਼ੇ ਆਖੇਗਾ । ਹੇ ਨਾਨਕ ! ਇਹ ਨੌਕਰੀ ਕੀਤਿਆਂ ਪਰਮਾਤਮਾ
ਤੈਨੂੰ ਮੋਹਰ ਦੀ ਨਜ਼ਰ ਨਾਲ ਵੇਖੇਗਾ, ਤੇਰੀ ਜਿੰਦ ਉਤੇ ਚੋ-ਗੁਣਾਂ ਆਤਮਕ ਰੂਪ ਚੜ੍ਹੇਗਾ
। ੪ । ੨ ।

ਸੋਰਠਿ ਮ: ੧ ਚਉਤੁਕੇ॥ਮਾਇ ਬਾਪ ਕੇ ਬੇਟਾ ਨੀਕਾ ਸਸੁਰੈ ਚਤੁਰੁ
ਜਵਾਈ ॥ ਬਾਲ ਕੰਨਿਆ ਕੇ ਬਾਪੁ ਪਿਆਰਾ ਭਾਈ ਕੇ ਅਤਿ ਭਾਈ ॥
ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ
ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ
ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ
ਬੂਝ ਬੁਝਾਈ ॥ ਰਹਾਉ ॥ ਜਗ ਸਿਉ ਬੁਠ ਪ੍ਰੀਤਿ ਮਨੁ ਬੇਧਿਆ ਜਨ ਸਿਉ
ਵਾਦੁ ਰਚਾਈ॥ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ
ਬਿਖੁ ਖਾਈ ॥ ਗੰਠਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ ॥
ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ ॥੨॥ ਸਾਧ

ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ॥ ਮਨੁ ਤਨੁ ਧਨੁ
 ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨਾ ਪਾਈ ॥ ਅਖੀ ਮੀਟਿ
 ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ ॥ ਜਮ ਦਰਿ ਬਾਧਾ ਠਉਰੁ
 ਨ ਪਾਵੈ ਅਪੁਨਾ ਕੀਆ ਕਮਾਈ ॥ ੩ ॥ ਨਦਰਿ ਕਰੇ ਤਾ ਅਖੀ ਵੇਖਾ
 ਕਹਣਾ ਕਥਨੁ ਨ ਜਾਈ ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ
 ਰਿਦੈ ਵਸਾਈ ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ ॥
 ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ ॥੪॥੩॥
 [ਪੰਨਾ ੫੯੬]

ਪਦ ਅਰਥ :- ਨੀਕਾ-ਚੰਗਾ, ਪਿਆਰਾ । ਸਸੁਰੈ-ਸਹੁਰੇ ਦਾ । ਚਤੁਰ-
 ਸਿਆਣਾ । ਕੋ-ਨੂੰ, ਵਾਸਤੇ । ਕੋ-ਦਾ । ਬਾਹਰੁ ਘਰੁ-ਘਰ ਬਾਹਰ, ਘਰ ਘਾਟ ।
 ਦਾਨੁ-ਸੇਵਾ (ਦੂਜਿਆਂ ਦੀ) । ਇਸਨਾਨੁ-ਪਵਿਤ੍ਰਤਾ, ਪਵਿਤ੍ਰ ਆਚਰਨ । ਤਿਤੁ-ਉਸ
 ਵਿਚ, ਉਸ ਦੀ ਰਾਹੀਂ । ਤਨਿ-ਸਰੀਰ ਦੀ ਰਾਹੀਂ । ਤਿਤੁ ਤਨਿ-ਉਸ ਸਰੀਰ ਦੀ
 ਰਾਹੀਂ । ਧੂੜਿ ਧੁਮਾਈ-ਖੇਹ ਹੀ ਉਡਾਈ । ੧ ।

ਸਖਾਈ-ਮਿਤ੍ਰ । ਪਰਉ-ਮੈਂ ਪੈਂਦਾ ਹਾਂ । ਜਿਨਿ-ਜਿਸ (ਗੁਰੂ) ਨੇ । ਰਹਾਉ ;
 ਬੇਧਿਆ-ਵਿੰਨਿਆ । ਜਨ-ਪ੍ਰਭੂ ਦੇ ਦਾਸ, ਸੰਤ ਜਨ । ਵਾਦੁ-ਬਗੜਾ ।
 ਮਗਨੁ-ਮਸਤ । ਅਹਿ-ਦਿਨ । ਨਿਸਿ-ਰਾਤ । ਮਗੁ-ਰਸਤਾ । ਜੋਹੈ-ਤੱਕਦਾ ਹੈ ।
 ਮਰੈ-ਆਤਮਕ ਮੌਤ ਮਰਦਾ ਹੈ । ਬਿਖੁ-ਜ਼ਹਿਰ । ਗੰਧਣ ਵੈਣਿ-ਗੰਦੇ ਬੋਲ ਵਿਚ ।
 ਰਤਾ-ਮਸਤ । ਹਿਤਕਾਰੀ-ਪਿਆਰ ਕਰਨ ਵਾਲਾ । ਰੰਗਿ-(ਪ੍ਰਭੂ ਦੇ) ਰੰਗ ਵਿਚ ।
 ਰਸਿ-ਰਸ ਵਿਚ । ਮਨਮੁਖਿ-ਜਿਸ ਮਨੁੱਖ ਦਾ ਮੂੰਹ ਆਪਣੇ ਹੀ ਮਨ ਵਲ ਹੈ, ਜੋ
 ਆਪਣੇ ਮਨ ਦੇ ਪਿੱਛੇ ਤੁਰਦਾ ਹੈ । ਪਤਿ-ਇੱਜ਼ਤ । ੨ ।

ਸਾਧ ਸਭਾ-ਸਤ ਸੰਗ । ਸਹਜੁ-ਅਫ਼ੋਲਤਾ ਦਾ ਆਨੰਦ, ਸ਼ਾਂਤੀ ਦਾ ਰਸ ।
 ਰਾਈ-ਰਤਾ ਭੀ । ਦਰ-ਪਰਮਾਤਮਾ ਦਾ ਦਰਵਾਜ਼ਾ । ਮੀਟਿ-ਮੀਟ ਕੇ । ਅਖੀ ਮੀਟਿ
 ਚਲਿਆ-ਅੱਖਾਂ ਬੰਦ ਕਰ ਕੇ ਹੀ ਤੁਰਦਾ ਰਿਹਾ । ਅੰਧਿਆਰਾ-ਅੰਨ੍ਹਾ । ਘਰੁ ਦਰੁ-
 ਪ੍ਰਭੂ ਦਾ ਘਰ ਪ੍ਰਭੂ ਦਾ ਦਰ । ਦਰਿ-ਦਰ ਤੇ । ੩ ।

ਅਖੀ ਵੇਖਾ-ਮੈਂ ਅੱਖਾਂ ਨਾਲ ਵੇਖ ਸਕਦਾ ਹਾਂ । ਕੰਨੀ-ਕੰਨਾਂ ਨਾਲ । ਸਲਾਹੀ-
 ਮੈਂ ਸਿਫਤਿ ਸਾਲਾਹ ਕਰ ਸਕਦਾ ਹਾਂ । ਅੰਮ੍ਰਿਤੁ-ਅਟੱਲ ਆਤਮਕ-ਜੀਵਨ ਦੇਣ ਵਾਲਾ
 ਨਾਮ । ਵਸਾਈ-ਮੈਂ ਵਸਾ ਸਕਦਾ ਹਾਂ । ਸਮਾਈ-ਵਿਆਪਕ । ਸਤਿ-ਸੱਚ ਵਿਚ ।
 ਨਾਮਿ-ਨਾਮ ਵਿਚੋਂ (ਜੁੜਿਆਂ) । ੪ ।

ਨੋਟ :- ਇਸ ਸ਼ਬਦ ਦੇ ਸਾਰੇ ਬੰਦ ਚਉਤੁਕੇ ਹਨ, ਹਰੇਕ-ਬੰਦ ਵਿਚ ਚਾਰ ਚਾਰ

ਤੁਕਾਂ ਹਨ । ਪਹਿਲੇ ਦੋ ਸ਼ਬਦਾਂ ਦੇ ਹਰੇਕ ਬੰਦ ਵਿਚ ਤਿੰਨ ਤਿੰਨ ਤੁਕਾਂ ਹਨ ।

ਅਰਥ :—ਜੇ ਮਨੁੱਖ ਕਦੇ ਮਾਪਿਆਂ ਦਾ ਪਿਆਰਾ ਪੁੱਤਰ ਸੀ, ਕਦੇ ਸਹੁਰੇ ਦਾ ਸਿਆਣਾ ਜਵਾਈ ਸੀ, ਕਦੇ ਪੁੱਤਰ ਧੀ ਵਾਸਤੇ ਪਿਆਰਾ ਪਿਉ ਸੀ, ਅਤੇ ਭਰਾ ਦਾ ਬੜਾ (ਸਨੇਹੀ) ਭਰਾ ਸੀ, ਜਦੋਂ ਅਕਾਲ ਪੁਰਖ ਦਾ ਹੁਕਮ ਹੋਇਆ ਤਾਂ ਉਸ ਨੇ ਘਰ ਬਾਰ (ਸਭ ਕੁਝ) ਛੱਡ ਦਿੱਤਾ, ਇਕ ਪਲਕ ਵਿਚ ਸਭ ਕੁਝ ਓਪਰਾ ਹੋ ਗਿਆ । ਆਪਣੇ ਮਨ ਦੇ ਪਿੱਛੇ ਹੀ ਤੁਰਨ ਵਾਲੇ ਬੰਦੇ ਨੇ ਨਾਹ ਨਾਮ ਜਪਿਆ ਨਾਂਹ ਸੇਵਾ ਕੀਤੀ ਅਤੇ ਨਾਂਹ ਪਵਿਤ੍ਰ ਆਚਰਨ ਬਣਾਇਆ । ਇਸ ਮਨੁੱਖਾ ਸਰੀਰ ਦੀ ਰਾਹੀਂ ਬੇਹ-ਖੁਆਰੀ ਹੀ ਕਰਦਾ ਰਿਹਾ । ੧ ।

ਜਿਸ ਮਨੁੱਖ ਦਾ ਮਨ ਗੁਰੂ ਦੇ ਉਪਦੇਸ਼ ਵਿਚ ਪਤੀਜਦਾ ਹੈ ਉਹ ਪਰਮਾਤਮਾ ਦੇ ਨਾਮ ਨੂੰ ਅਸਲ ਮਿਤ੍ਰ ਸਮਝਦਾ ਹੈ । ਮੈਂ ਤਾਂ ਗੁਰੂ ਦੇ ਪੈਰੀਂ ਲੱਗਦਾ ਹਾਂ, ਗੁਰੂ ਤੋਂ ਸਦਕੇ ਜਾਂਦਾ ਹਾਂ ਜਿਸ ਨੇ ਇਹ ਸੱਚੀ ਮਤਿ ਦਿੱਤੀ ਹੈ (ਕਿ ਪਰਮਾਤਮਾ ਹੀ ਅਸਲ ਮਿਤ੍ਰ ਹੈ) । ੧ ।

ਮਨਮੁਖ ਦਾ ਮਨ ਜਗਤ ਨਾਲ ਝੂਠੇ ਪਿਆਰ ਵਿਚ ਪੁੱਇਆ ਰਹਿੰਦਾ ਹੈ, ਸੰਤ ਜਨਾਂ ਨਾਲ ਉਹ ਝਗੜਾ ਖੜਾ ਕਰੀ ਰੱਖਦਾ ਹੈ । ਮਾਇਆ (ਦੇ ਮੋਹ) ਵਿਚ ਮਸਤ ਉਹ ਦਿਨ ਰਾਤ ਮਾਇਆ ਦਾ ਰਾਹ ਹੀ ਤੱਕਦਾ ਰਹਿੰਦਾ ਹੈ, ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਦਾ, ਇਸ ਤਰ੍ਹਾਂ (ਮਾਇਆ ਦੇ ਮੋਹ ਦੀ) ਜ਼ਹਿਰ ਖਾ ਖਾ ਕੇ ਆਤਮਕ ਮੌਤੋ ਮਰ ਜਾਂਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਗੰਦੇ ਗੀਤਾਂ (ਗਾਵਣ ਸੁਣਣ) ਵਿਚ ਮਸਤ ਰਹਿੰਦਾ ਹੈ, ਗੰਦੇ ਗੀਤ ਨਾਲ ਹੀ ਹਿਤ ਕਰਦਾ ਹੈ, ਪਰਮਾਤਮਾ ਦੀ ਸਿਫਤਿ ਸਾਲਾਹ ਵਾਲੀ ਬਾਣੀ ਵਿਚ ਉਸ ਦੀ ਸੁਰਤਿ ਨਹੀਂ ਲੱਗਦੀ । ਨਾਂਹ ਉਹ ਪਰਮਾਤਮਾ ਦੇ ਪਿਆਰ ਵਿਚ ਰੰਗੀਜਦਾ ਹੈ, ਨਾਂਹ ਉਸ ਨੂੰ ਨਾਮ-ਰਸ ਵਿਚ ਖਿੱਚ ਪੈਂਦੀ ਹੈ । ਮਨਮੁਖ ਇਸੇ ਤਰ੍ਹਾਂ ਆਪਣੀ ਇੱਜ਼ਤ ਗਵਾ ਲੈਂਦਾ ਹੈ । ੨ ।

ਸਾਧ ਸੰਗਤਿ ਵਿਚ ਜਾ ਕੇ ਮਨਮੁਖ ਆਤਮਕ ਅਭੋਲਤਾ ਦਾ ਆਨੰਦ ਕਦੇ ਨਹੀਂ ਮਾਣਦਾ, ਉਸ ਦੀ ਜੀਭ ਨੂੰ ਨਾਮ ਜਪਣ ਦਾ ਸੁਆਦ ਕਦੇ ਰਤਾ ਭੀ ਨਹੀਂ ਆਉਂਦਾ । ਮਨਮੁਖ ਆਪਣੇ ਮਨ ਨੂੰ ਤਨ ਨੂੰ ਧਨ ਨੂੰ ਹੀ ਆਪਣਾ ਸਮਝੀ ਬੈਠਦਾ ਹੈ, ਪਰਮਾਤਮਾ ਦੇ ਦਰ ਦੀ ਉਸ ਨੂੰ ਕੋਈ ਸ਼ਬਰ-ਸੂਝ ਨਹੀਂ ਪੈਂਦੀ । ਮਨਮੁਖ ਅੰਨ੍ਹਾ (ਜੀਵਨ ਸਫਰ ਵਿਚ) ਅੱਖਾਂ ਮੀਟ ਕੇ ਹੀ ਤੁਰਿਆ ਜਾਂਦਾ ਹੈ, ਹੇ ਭਾਈ ! ਪਰਮਾਤਮਾ ਦਾ ਘਰ ਪਰਮਾਤਮਾ ਦਾ ਦਰ ਉਸ ਨੂੰ ਕਦੇ ਦਿੱਸਦਾ ਹੀ ਨਹੀਂ । ਆਖ਼ਰ ਆਪਣੇ ਕੀਤੇ ਦਾ ਇਹ ਨਫਾ ਖੱਟਦਾ ਹੈ ਕਿ ਜਮਰਾਜ ਦੇ ਬੂਹੇ ਤੇ ਬੱਝਾ ਹੋਇਆ (ਚੋਟਾਂ ਖਾਂਦਾ ਹੈ, ਇਸ ਸਭਾ ਤੋਂ ਬਚਣ ਲਈ) ਉਸ ਨੂੰ ਕੋਈ ਸਹਾਰਾ ਨਹੀਂ ਲੱਭਦਾ । ੩ ।

(ਪਰ ਅਸਾਂ ਜੀਵਾਂ ਦੇ ਕੀਹ ਵੱਸ ?) ਜੋ ਪ੍ਰਭੂ ਆਪ ਮੇਹਰ ਦੀ ਨਜ਼ਰ ਕਰੇ ਤਾਂ ਹੀ ਮੈਂ ਉਸ ਨੂੰ ਅੱਖਾਂ ਨਾਲ ਵੇਖ ਸਕਦਾ ਹਾਂ, ਉਸ ਦੇ ਗੁਣਾਂ ਦਾ ਬਿਆਨ ਨਹੀਂ ਕੀਤਾ ਜਾ ਸਕਦਾ। (ਉਸ ਦੀ ਮੇਹਰ ਹੋਵੇ ਤਾਂ ਹੀ) ਕੰਨਾਂ ਨਾਲ ਉਸ ਦੀ ਸਿਫਤਿ ਸਾਲਾਹ ਸੁਣ ਸੁਣ ਕੇ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ ਸਿਫਤਿ ਸਾਲਾਹ ਮੈਂ ਕਰ ਸਕਦਾ ਹਾਂ, ਤੇ ਅਟੱਲ ਆਤਮਕ ਜੀਵਨ ਦੇਣ ਵਾਲਾ ਉਸ ਦਾ ਨਾਮ ਹਿਰਦੇ ਵਿਚ ਵਸਾ ਸਕਦਾ ਹਾਂ।

ਹੇ ਨਾਨਕ ! ਪ੍ਰਭੂ ਨਿਰਭਉ ਹੈ ਨਿਰ-ਆਕਾਰ ਹੈ ਨਿਰਵੈਰ ਹੈ ਉਸ ਦੀ ਜੋਤਿ ਸਾਰੇ ਜਗਤ ਵਿਚ ਪੂਰਨ ਤੌਰ ਤੇ ਵਿਆਪਕ ਹੈ, ਉਸ ਦੇ ਸਦਾ ਬਿਰ ਰਹਿਣ ਵਾਲੇ ਨਾਮ ਵਿਚ ਟਿਕਿਆਂ ਹੀ ਆਦਰ ਮਿਲਦਾ ਹੈ, ਪਰ ਗੁਰੂ ਦੀ ਸ਼ਰਨ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ (ਤੇ ਭਟਕਣਾ ਦੂਰ ਹੋਣ ਤੋਂ ਬਿਨਾ ਨਾਮ ਵਿਚ ਜੁੜ ਨਹੀਂ ਸਕੀਦਾ)। ੪। ੩।

ਸੌਰਠਿ ਮਹਲਾ ੧ ਦੁਤੁਕੇ ॥ ਪੁੜ ਧਰਤੀ ਪੁੜ ਪਾਣੀ ਆਸਣੁ
ਚਾਰਿ ਕੁੰਟ ਚਉਬਾਰਾ ॥ ਸਗਲ ਭਵਣ ਕੀ ਮੂਰਤਿ, ਏਕਾ ਮੁਖਿ ਤੇਰੈ
ਟਕਸਾਲਾ ॥੧॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ ॥ ਜਲਿ ਥਲਿ ਮਹੀ-
ਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ ॥ ਰਹਾਉ ॥ ਜਹ ਜਹ ਦੇਖਾ
ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ ॥ ਇਕਤੁ ਰੂਪਿ ਫਿਰਹਿ ਪਰਛੰਨਾ
ਕੋਇ ਨ ਕਿਸ ਹੀ ਜੇਹਾ ॥੨॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ
ਜੰਤਾ ॥ ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ ॥੩॥ ਤੇਰੇ
ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ ॥ ਪ੍ਰਣਵਤਿ ਨਾਨਕ
ਸੁਣਿ ਮੇਰੇ ਮਾਹਿਬਾ ਡੁਬਦਾ ਪਬਰੁ ਲੀਜੈ ॥੪॥੪॥ [ਪੰਨਾ ੫੯੬]

ਪਦ ਅਰਥ :—ਦੁਤੁਕੇ—ਦੋ ਦੋ ਤੁਕਾਂ ਵਾਲੇ ਸਾਰੇ 'ਬੰਦ'।

ਪੁੜ—(ਚੱਕੀ ਦਾ) ਪੁੜ। ਪਾਣੀ—ਬੱਦਲ, ਆਕਾਸ਼। ਕੁੰਟ—ਕੂਟ, ਪਾਸਾ। ਆਸਣੁ—ਨਿਵਾਸ-ਥਾਂ; ਭਵਣ—ਸ੍ਰਿਸ਼ਟੀ। ਮੂਰਤਿ—ਮੂਰਤੀਆਂ, ਜੀਅ ਜੰਤਾ ਮੁਖਿ—ਮੁਖੀ, ਸ੍ਰੇਸ਼ਟ। ਤੇਰੈ ਮੁਖਿ ਟਕਸਾਲਾ—ਤੇਰੇ ਸ੍ਰੇਸ਼ਟ ਟਕਸਾਲ ਵਿਚੋਂ ਘੜੇ ਗਏ ਹਨ। ੧।

ਚੋਜ—ਕੌਤਕ, ਤਮਾਸ਼ੇ। ਮਹੀਅਲਿ—ਮਹੀ ਤਲਿ, ਧਰਤੀ ਦੇ ਤਲ ਉੱਤੇ, ਆਕਾਸ਼ ਵਿਚ। ਭਰਿਪੁਰਿ—ਭਰਪੂਰ, ਨਕਾ ਨਕ। ਰਹਾਉ।

ਕਿਨੇਹਾ—ਕਿਹੋ ਜਿਹਾ? ਬਿਆਨ ਤੋਂ ਪਰੇ। ਇਕਤੁ ਰੂਪਿ—ਇਕੋ ਰੂਪ ਵਿਚ (ਹੁੰਦਿਆਂ), ਇਕ ਆਪ ਹੀ ਆਪ ਹੁੰਦਿਆਂ। ਪਰਛੰਨਾ—ਲੁਕਿਆ ਹੋਇਆ। ੨।

ਅੰਡਜ—ਅੰਡੇ ਤੋਂ ਜਨਮੇ ਹੋਏ। ਜੇਰਜ—ਜਿਓਰ ਤੋਂ ਜੰਮੇ ਹੋਏ। ਉਤਭੁਜ—ਪਾਣੀ

ਦੀ ਰਾਹੀਂ ਧਰਤੀ ਤੋਂ ਜੰਮੇ ਹੋਏ । ਸੋਤਜ-ਸ੍ਰੋਤ (ਮੁੜਕੇ) ਤੋਂ ਪੈਦਾ ਹੋਏ । ਪੁਰਬ-ਵਡਿ-ਆਈ, ਅਚਰਜ ਖੇਡ । ਰਵੰਤਾ-ਰਮਿਆ ਹੋਇਆ, ਵਿਆਪਕ । ੩ ।

ਕਿਛੁ-ਕੋਈ ਚੰਗੀ ਅਕਲ । ਲੀਜੈ-ਕੱਢ ਲੈ । ੪ ।

ਅਰਥ :- ਹੇ ਮੇਰੇ ਮਾਲਿਕ ! ਤੇਰੇ ਅਚਰਜ ਕੌਤਕ ਹਨ । ਤੂੰ ਪਾਣੀ ਵਿਚ, ਧਰਤੀ ਦੇ ਅੰਦਰ, ਧਰਤੀ ਦੇ ਉਪਰ(ਸਾਰੇ ਪੁਲਾੜ ਵਿਚ)ਭਰਪੂਰ ਵਿਆਪਕ ਹੈਂ । ਤੂੰ ਆਪ ਹੀ ਸਭ ਥਾਂ ਮੌਜੂਦ ਹੈਂ । ਰਹਾਉ ।

ਹੇ ਪ੍ਰਭੂ ! ਇਹ ਸਾਰੀ ਸ੍ਰਿਸ਼ਟੀ ਤੇਰਾ ਚੁਬਾਰਾ ਹੈ, ਚਾਰੇ ਪਾਸੇ ਉਸ ਚੁਬਾਰੇ ਦੀਆਂ ਚਾਰ ਕੰਧਾਂ ਹਨ, ਧਰਤੀ ਉਸ ਚੁਬਾਰੇ ਦਾ (ਹੇਠਲਾ) ਪੁੜ ਹੈ (ਫਰਸ਼ ਹੈ), ਆਕਾਸ਼ ਉਸ ਚੁਬਾਰੇ ਦਾ (ਉਪਰਲਾ) ਪੁੜ ਹੈ (ਛੱਤ ਹੈ) । ਇਸ ਚੁਬਾਰੇ ਵਿਚ ਤੇਰਾ ਨਿਵਾਸ ਹੈ । ਸਾਰੀ ਸ੍ਰਿਸ਼ਟੀ (ਦੇ ਜੀਆਂ ਜੰਤਾਂ) ਦੀਆਂ ਮੂਰਤੀਆਂ ਤੇਰੀ ਹੀ ਸ੍ਰੇਸ਼ਟ ਟਕਸਾਲ ਵਿਚ ਘੜੀਆਂ ਗਈਆਂ ਹਨ । ੧ ।

ਮੈਂ ਜਿਸ ਪਾਸੇ ਤੱਕਦਾ ਹਾਂ ਤੇਰੀ ਹੀ ਜੋਤਿ (ਪ੍ਰਕਾਸ਼ ਕਰ ਰਹੀ) ਹੈ, ਪਰ ਤੇਰਾ ਸਰੂਪ ਕੈਸਾ ਹੈ (ਇਹ ਬਿਆਨ ਤੋਂ ਪਰੇ ਹੈ) । ਤੂੰ ਆਪ ਹੀ ਆਪ ਹੁੰਦਿਆਂ ਭੀ ਇਹਨਾਂ ਬੇਅੰਤ ਜੀਵਾਂ ਵਿਚ ਲੁਕ ਕੇ ਫਿਰ ਰਿਹਾ ਹੈਂ (ਅਸਚਰਜ ਇਹ ਹੈ ਕਿ) ਕੋਈ ਇਕ ਜੀਵ ਕਿਸੇ ਦੂਜੇ ਵਰਗਾ ਨਹੀਂ ਹੈ । ੨ ।

ਅੰਡੇ ਵਿਚੋਂ ਜਿਓਰ ਵਿਚੋਂ ਧਰਤੀ ਵਿਚੋਂ ਮੁੜਕੇ ਵਿਚੋਂ ਜੰਮੇ ਹੋਏ ਇਹ ਸਾਰੇ ਜੀਵ ਤੇਰੇ ਹੀ ਪੈਦਾ ਕੀਤੇ ਹੋਏ ਹਨ (ਇਹ ਸਾਰੇ ਅਨੇਕਾਂ ਰੰਗਾਂ ਤੇ ਕਿਸਮਾਂ ਦੇ ਹਨ), ਪਰ ਮੈਂ ਤੇਰੀ ਅਚਰਜ ਖੇਡ ਵੇਖਦਾ ਹਾਂ ਕਿ ਤੂੰ ਇਹਨਾਂ ਸਭਨਾਂ ਜੀਵਾਂ ਵਿਚ ਮੌਜੂਦ ਹੈਂ । ੩ ।

ਨਾਨਕ ਬੇਨਤੀ ਕਰਦਾ ਹੈ-ਹੇ ਪ੍ਰਭੂ ! ਤੇਰੇ ਅਨੇਕਾਂ ਗੁਣ ਹਨ, ਮੈਨੂੰ ਕਿਸੇ ਇੱਕ ਦੀ ਭੀ ਪੂਰੀ ਸਮਝ ਨਹੀਂ ਹੈ । ਹੇ ਮੇਰੇ ਮਾਲਿਕ ! ਸੁਣ ! ਮੈਨੂੰ ਮੂਰਖ ਨੂੰ ਕੋਈ ਚੰਗੀ ਅਕਲ ਦੇਹ, ਮੈਂ ਵਿਕਾਰਾਂ ਵਿਚ ਡੁੱਬ ਰਿਹਾ ਹਾਂ ਜਿਵੇਂ ਪੱਥਰ ਪਾਣੀ ਵਿਚ ਡੁੱਬ ਜਾਂਦਾ ਹੈ । ਮੈਨੂੰ ਕੱਢ ਲੈ । ੪ । ੪ ।

ਸੋਰਠਿ ਮਹਲਾ ੧ ॥ ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ ॥ ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ ॥ ੧ ॥ ਕਰਤਾ ਤੂ ਮੈ ਮਾਣੁ ਨਿਮਾਣੇ ॥ ਮਾਣੁ ਮਹਤੁ ਨਾਮੁ ਧਨੁ ਪਲੈ ਸਾਢੈ ਸਬਦਿ ਸਮਾਣੇ ॥ ਰਹਾਉ ॥ ਤੂ ਪੂਰਾ ਹਮ ਉਰੇ ਹੋਛੇ ਤੂ ਗਉਰਾ ਹਮ ਹਉਰੇ ॥ ਤੁਝ ਹੀ ਮਨ ਰਾਤੇ ਅਹਿਨਿਸਿ ਪਰਭਾਤੇ ਹਰਿ ਰਸਨਾ ਜਪਿ ਮਨ ਰੇ ॥੨॥

ਤੁਮ ਸਾਚੇ ਹਮ ਤੁਮ ਹੀ ਰਾਚੇ ਸਬਦਿ ਭੇਦਿ ਫੁਨਿ ਸਾਚੇ ॥ ਅਹਿਨਿਸਿ
ਨਾਮਿ ਰਤੇ ਸੇ ਸੂਚੇ ਮਰਿ ਜਨਮੇ ਸੇ ਕਾਚੇ ॥ ੩ ॥ ਅਵਰੁ ਨ ਦੀਸੈ ਕਿਸੁ
ਸਾਲਾਹੀ ਤਿਸਹਿ ਸਰੀਕੁ ਨ ਕੋਈ ॥ ਪ੍ਰਣਵਤਿ ਨਾਨਕੁ ਦਾਸਨਿ ਦਾਸਾ
ਗੁਰਮਤਿ ਜਾਨਿਆ ਸੋਈ ॥ ੪ ॥੫ ॥ [ਪੰਨਾ ੫੯੬]

ਪਦ ਅਰਥ :-ਹਉ-ਮੈਂ । ਪਤਿਤੁ-ਡਿੱਗਾ ਹੋਇਆ, ਵਿਕਾਰਾਂ ਵਿਚ ਪਿਆ
ਹੋਇਆ । ਅੰਮ੍ਰਿਤੁ-ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸਾਰਸਿ-ਰਸ ਵਿਚ ।
ਠਾਕੁਰ-ਹੇ ਠਾਕੁਰ ! ੧ ।

ਕਰਤਾ-ਹੇ ਕਰਤਾਰ ! ਮਹਤੁ-ਮਹੱਤਤਾ, ਵਡਿਆਈ । ਰਹਾਉ ।

ਉਰੇ-ਉਣੇ । ਹੋਛੇ-ਬੋੜ-ਵਿਤੇ । ਗਉਰਾ-ਗੰਭੀਰ, ਭਾਰਾ । ਹਉਰੇ-ਹੋਲੇ । ਮਨ-
ਜਿਨ੍ਹਾਂ ਦੇ ਮਨ । ਰਸਨਾ-ਜੀਭ । ਮਨ ਰੇ-ਹੇ ਮੇਰੇ ਮਨ !

ਸਾਚੇ-ਸਦਾ ਬਿਰ ਰਹਿਣ ਵਾਲੇ । ਭੇਦਿ-ਵਿੱਖ ਕੇ । ਫੁਨਿ-ਮੁੜ, ਭੀ । ਅਹਿ-
ਦਿਨ । ਨਿਸਿ-ਰਾਤ । ਨਾਮਿ-ਨਾਮ ਵਿਚ । ਕਾਚੇ-ਕੱਚੀ ਘਾੜਤ ਵਾਲੇ, ਕੋੜੀ ਘਾੜਤ
ਵਾਲੇ । ੩ ।

ਸਾਲਾਹੀ-ਮੈਂ ਸਿਫਤਿ ਕਰਾਂ । ਸਰੀਕੁ-ਬਰਾਬਰ ਦਾ । ੪ ।

ਅਰਥ :-ਹੇ ਮੇਰੇ ਕਰਤਾਰ ! (ਦੁਨੀਆ ਵਿਚ ਕਿਸੇ ਨੂੰ ਧਨ ਦਾ ਮਾਣ, ਕਿਸੇ ਨੂੰ
ਗੁਣਾਂ ਦਾ ਫ਼ਖ਼ਰ । ਮੇਰੇ ਪੱਲੇ ਗੁਣ ਨਹੀਂ ਹਨ) ਮੈਂ ਨਿਮਾਣੇ ਵਾਸਤੇ ਤੂੰ ਹੀ ਮਾਣ ਹੈਂ
(ਮੈਨੂੰ ਤੇਰਾ ਹੀ ਮਾਣ ਹੈ, ਆਸਰਾ ਹੈ) । ਜਿਨ੍ਹਾਂ ਦੇ ਪੱਲੇ ਪਰਮਾਤਮਾ ਦਾ ਨਾਮ-ਧਨ ਹੈ,
ਜੋ ਗੁਰ-ਸ਼ਬਦ ਦੀ ਰਾਹੀਂ ਸਦਾ ਬਿਰ ਰਹਿਣ ਵਾਲੇ ਪ੍ਰਭੂ ਵਿਚ ਲੀਨ ਰਹਿੰਦੇ ਹਨ ਉਹਨਾਂ
ਨੂੰ ਹੀ ਮਾਣ ਮਿਲਦਾ ਹੈ ਉਹਨਾਂ ਨੂੰ ਹੀ ਵਡਿਆਈ ਮਿਲਦੀ ਹੈ । ਰਹਾਉ ।

ਹੇ ਮੇਰੇ ਠਾਕੁਰ! ਮੈਂ ਵਿਕਾਰੀ ਹਾਂ, (ਸਦਾ ਵਿਕਾਰਾਂ ਵਿਚ ਹੀ) ਡਿਗਿਆ ਰਹਿੰਦਾ
ਹਾਂ, ਬੜਾ ਹੀ ਪਖੰਡੀ ਹਾਂ, ਤੂੰ ਪਵਿਤ੍ਰ ਨਿਰੰਕਾਰ ਹੈਂ । (ਇਤਨੀ ਭਾਰੀ ਵਿੱਥ ਹੁੰਦਿਆਂ
ਮੈਂ ਤੇਰੇ ਚਰਨਾਂ ਵਿਚ ਕਿਵੇਂ ਪਹੁੰਚਾਂ ?) । (ਪਰ ਤੂੰ ਸਰਨ ਪਏ ਦੀ ਲਾਜ ਰੱਖਣ ਵਾਲਾ
ਹੈਂ) ਜੇਹੜੇ ਬੰਦੇ ਤੇਰੀ ਸਰਨ ਪੈਂਦੇ ਹਨ; ਉਹ ਅਟੱਲ ਆਤਮਕ ਜੀਵਨ ਦੇਣ ਵਾਲਾ
ਤੇਰਾ ਨਾਮ-ਰਸ ਚੱਖ ਕੇ ਉਸ ਸਭ ਤੋਂ ਉੱਚੇ ਰਸ ਵਿਚ ਮਸਤ ਰਹਿੰਦੇ ਹਨ । ੧ ।

ਹੇ ਪ੍ਰਭੂ ! ਤੂੰ ਗੁਣਾਂ ਨਾਲ ਭਰਪੂਰ ਹੈਂ, ਅਸੀਂ ਜੀਵ ਉਣੇ ਹਾਂ ਤੇ ਬੋੜ-ਵਿਤੇ ਹਾਂ ।
ਤੂੰ ਗੰਭੀਰ ਹੈਂ ਅਸੀਂ ਹੋਲੇ ਹਾਂ (ਹੇ ਪ੍ਰਭੂ !) ਜਿਨ੍ਹਾਂ ਦੇ ਮਨ ਦਿਨ ਰਾਤ ਹਰ ਵੇਲੇ
ਤੇਰੇ ਪਿਆਰ ਵਿਚ ਰੰਗੇ ਰਹਿੰਦੇ ਹਨ (ਉਹਨਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜ ਕੇ ਪੂਰਾ
ਤੇ ਗੰਭੀਰ ਬਣਾ ਲੈਂਦਾ ਹੈਂ) । ਹੇ ਮੇਰੇ ਮਨ ! ਤੂੰ ਭੀ ਜੀਭ ਨਾਲ ਪਰਮਾਤਮਾ ਦਾ ਨਾਮ
ਜਪ (ਤੇਰੇ ਅੰਦਰ ਭੀ ਉਸ ਦੀ ਮੋਹਰ ਨਾਲ ਗੁਣ ਪੈਦਾ ਹੋ ਜਾਣਗੇ) । ੨ ।

ਹੇ ਪ੍ਰਭੂ ! ਤੂੰ ਸਦਾ ਬਿਰ ਰਹਿਣ ਵਾਲਾ ਹੈਂ, ਜੇ ਅਸੀਂ ਜੀਵ ਤੇਰੀ ਯਾਦ ਵਿਚ ਹੀ ਟਿਕੇ ਰਹੀਏ, ਜੇ ਅਸੀਂ ਤੇਰੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਵਿੱਝੇ ਰਹੀਏ, ਤਾਂ ਅਸੀਂ ਭੀ (ਤੇਰੀ ਮੋਹਰ ਨਾਲ) ਅਡੋਲ-ਚਿੱਤ ਹੋ ਸਕਦੇ ਹਾਂ। ਜੇਹੜੇ ਮਨੁੱਖ ਇਨ ਰਾਤ ਤੇਰੇ ਨਾਮ ਵਿਚ ਰੰਗੇ ਰਹਿੰਦੇ ਹਨ ਉਹ ਪਵਿਤ੍ਰ-ਆਤਮਾ ਹਨ, (ਪਰ ਨਾਮ ਵਿਸਾਰ ਕੇ) ਜੇ ਜਨਮ ਮਰਨ ਦੇ ਗੇੜ ਵਿਚ ਪਏ ਹੋਏ ਹਨ, ਉਹਨਾਂ ਮਨ ਦੀ ਘਾੜਤ ਅਜੇ ਕੋਝੀ ਹੈ।੩।

ਪਰਮਾਤਮਾ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ, ਕੋਈ ਹੋਰ ਮੈਨੂੰ ਉਸ ਵਰਗਾ ਨਹੀਂ ਦਿੱਸਦਾ ਜਿਸ ਦੀ ਮੈਂ ਸਿਫਤਿ ਸਾਲਾਹ ਕਰ ਸਕਾਂ। ਨਾਨਕ ਬੇਨਤੀ ਕਰਦਾ ਹੈ, ਮੈਂ ਉਹਨਾਂ ਦੇ ਦਾਸਾਂ ਦਾ ਦਾਸ ਹਾਂ ਜਿਨ੍ਹਾਂ ਨੇ ਗੁਰੂ ਦੀ ਮਤਿ ਲੈ ਕੇ ਉਸ (ਲਾ-ਸ਼ਰੀਕ) ਪਰਮਾਤਮਾ ਨਾਲ ਭੁੰਘੀ ਸਾਂਝ ਪਾ ਲਈ ਹੈ।੪।੫।

ਸੋਰਠਿ ਮਹਲਾ ੧ ॥ ਅਲਖ ਅਪਾਰ ਅਗੰਮ ਅਗੋਚਰ ਨਾ ਤਿਸੁ ਕਾਲੁ
ਨ ਕਰਮਾ ॥ ਜਾਤਿ ਅਜਾਤਿ ਅਜੋਨੀ ਸੰਭਉ ਨਾ ਤਿਸੁ ਭਾਉ ਨ ਭਰਮਾ॥੧॥
ਸਾਚੇ ਸਚਿਆਰ ਵਿਟਹੁ ਕੁਰਬਾਣੁ ॥ ਨਾ ਤਿਸੁ ਰੂਪ ਵਰਨੁ ਨਹੀ ਰੇਖਿਆ
ਸਾਚੇ ਸਬਦਿ ਨੀਸਾਣੁ ॥ ਰਹਾਉ ॥ ਨਾ ਤਿਸੁ ਮਾਤ ਪਿਤਾ ਸੁਤ ਬੰਧ ਨਾ
ਤਿਸੁ ਕਾਮੁ ਨ ਨਾਰੀ ॥ ਅਕੁਲ ਨਿਰੰਜਨ ਅਪਰ ਪਰੰਪਰੁ ਸਗਲੀ ਜੋਤਿ
ਤੁਮਾਰੀ ॥੨॥ ਘਟ ਘਟ ਅੰਤਰਿ ਬ੍ਰਹਮੁ ਲੁਕਾਇਆ ਘਟਿ ਘਟਿ ਜੋਤਿ
ਸਬਾਈ ॥ ਬਜਰ ਕਪਾਟ ਮੁਕਤੇ ਗੁਰਮਤੀ ਨਿਰਭੇ ਤਾੜੀ ਲਾਈ ॥੩॥
ਜੰਤ ਉਪਾਇ ਕਾਲੁ ਸਿਰਿ ਜੰਤਾ ਵਸਗਤਿ ਜੁਗਤਿ ਸਬਾਈ ॥ ਸਤਿਗੁਰੁ
ਸੇਵਿ ਪਦਾਰਥੁ ਪਾਵਹਿ ਛੂਟਹਿ ਸਬਦੁ ਕਮਾਈ ॥ ੪ ॥ ਸੂਚੇ ਭਾਡੇ ਸਦੁ
ਸਮਾਵੇ ਵਿਰਲੇ ਸੂਚਾਚਾਰੀ ॥ ਤੰਤੈ ਕਉ ਪਰਮ ਤੰਤੁ ਮਿਲਾਇਆ ਨਾਨਕੁ ॥
ਸਰਣਿ ਤੁਮਾਰੀ ॥ ੫ ॥ ੬ ॥ [ਪੰਨਾ ੫੯੭]

ਪਦ ਅਰਥ :—ਅਲਖ—[अलक्ष्य -invisible] ਅਦਿੱਸ। ਅਗੰਮ—ਅਪਹੁੰਚ।
ਗੋ—ਗਿਆਨ ਇੰਦ੍ਰੇ। ਗੋਚਰ—ਜਿਸ ਤਕ ਗਿਆਨ ਇੰਦ੍ਰੇ ਪਹੁੰਚ ਸਕਣ। ਅਗੋਚਰ—ਜਿਸ ਤਕ ਗਿਆਨ ਇੰਦ੍ਰਿਆਂ ਦੀ ਪਹੁੰਚ ਨ ਹੋ ਸਕੇ। ਕਾਲੁ—ਮੌਤ। ਕਰਮ—ਕਿਰਮ, ਕੰਮ। ਅਜਾਤਿ—ਜਿਸ ਦੀ ਕੋਈ ਜਾਤਿ ਨਹੀਂ। ਸੰਭਉ—[स्वयम्] ਆਪਣੇ ਆਪ ਤੋਂ ਉਪਰਗਟ ਹੋਣ ਵਾਲਾ। ਭਾਉ—ਮੋਹ।੧।

ਸਚਿਆਰ—[सत्याचार] ਸੱਚ ਦਾ ਸੋਮਾ। ਵਿਟਹੁ—ਤੋਂ। ਵਰਨੁ—ਵਰਨ। ਰੇਖਿਆ—ਚਿਹਨ। ਨੀਸਾਣੁ—ਬਹੁ-ਪਤਾ। ਰਹਾਉ।

ਸੁਤ-ਪੁੱਤਰ । ਬੰਧਪ-ਰਿਸ਼ਤੇਦਾਰ । ਕਾਮ-ਕਾਮ-ਵਾਸਨਾ । ਅਕੁਲ-ਜਿਸ ਦੀ
ਕੋਈ ਖਾਸ ਕੁਲ ਨਹੀਂ । ਪਰੰਪਰੁ-ਪਰੇ ਤੋਂ ਪਰੇ, ਬੇਅੰਤ । ੨।

ਅੰਤਰਿ-ਅੰਦਰ । ਘਟਿ ਘਟਿ-ਹਰੇਕ ਘਟ ਵਿਚ । ਸਬਾਈ-ਹਰ ਥਾਂ । ਬਜਰ-
ਪੱਥਰ ਵਰਗੇ ਕਰੜੇ । ਕਪਾਟ-ਕਵਾੜ, ਭਿੱਤ । ਮੁਕਤੇ-ਖੁਲ੍ਹ ਜਾਂਦੇ । ਨਿਰਭੈ-ਨਿਡਰ
ਅਵਸਥਾ ਵਿਚ । ਤਾੜੀ-ਸਮਾਧੀ । ੩।

ਸਿਰਿ ਜੰਤਾ-ਸਭ ਜੀਵਾਂ ਦੇ ਸਿਰ ਤੇ । ਸਬਾਈ-ਸਾਰੀ । ਵਸਗਤਿ-ਵੱਸ ਵਿਚ
ਕੀਤੀ ਹੋਈ । ਪਾਵਹਿ-ਜੀਵ ਪ੍ਰਾਪਤ ਕਰਦੇ ਹਨ । ਕਮਾਈ-ਕਮਾਇ, ਕਮਾ ਕੇ । ੪।

ਭਾਭੇ-ਭਾਭੇ ਵਿਚ । ਸੁਚਾਚਾਰੀ-ਸੁੱਚੇ ਆਚਾਰ ਵਾਲੇ । ਤੰਤੈ ਕਉ-ਜੀਵਾਤਮਾ ਨੂੰ ।
ਪਰਮ ਤੰਤੁ-ਪਰਮ ਆਤਮਾ । ੫।

ਅਰਥ :-ਮੈਂ ਸਦਾ ਕੁਰਬਾਨ ਹਾਂ ਉਸ ਪਰਮਾਤਮਾ ਤੋਂ ਜੋ ਸਦਾ ਕਾਇਮ ਰਹਿਣ
ਵਾਲਾ ਹੈ ਤੇ ਜੋ ਸਚਾਈ ਦਾ ਸੋਮਾ ਹੈ । ਉਸ ਪਰਮਾਤਮਾ ਦਾ ਨਾਂਹ ਕੋਈ ਰੂਪ ਹੈ ਨਾਂਹ
ਰੰਗ ਹੈ ਅਤੇ ਨਾਂਹ ਕੋਈ ਚਿਹਨ ਚੱਕ੍ਰ ਹੈ । ਸੱਚੇ ਸ਼ਬਦ ਵਿਚ ਜੁੜਿਆਂ ਉਸ ਦਾ ਬਹੁ-
ਪਤਾ ਲੱਗਦਾ ਹੈ । ਰਹਾਉ ।

ਉਹ ਪਰਮਾਤਮਾ ਅਦ੍ਰਿਸ਼ ਹੈ, ਬੇਅੰਤ ਹੈ, ਅਪਹੁੰਚ ਹੈ, ਮਨੁੱਖ ਦੇ ਗਿਆਨ-ਇੰਦ੍ਰਿ ਉਸ
ਨੂੰ ਸਮਝ ਨਹੀਂ ਸਕਦੇ, ਮੌਤ ਉਸ ਨੂੰ ਪੋਹ ਨਹੀਂ ਸਕਦੀ, ਕਰਮਾਂ ਦਾ ਉਸ ਉਤੇ ਕੋਈ
ਦਬਾਉ ਨਹੀਂ (ਜਿਵੇਂ ਜੀਵ ਕਰਮ-ਅਧੀਨ ਹਨ ਉਹ ਨਹੀਂ) । ਉਸ ਪ੍ਰਭੂ ਦੀ ਕੋਈ
ਜਾਤਿ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਉਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੈ ।
ਨਾਂਹ ਉਸ ਨੂੰ ਕੋਈ ਮੋਹ ਵਿਆਪਦਾ ਹੈ, ਨਾਂਹ ਉਹ ਨੂੰ ਕੋਈ ਭਟਕਣਾ ਹੈ । ੧।

ਉਸ ਪ੍ਰਭੂ ਦੀ ਨਾਂਹ ਮਾਂ ਨਾਂਹ ਪਿਉ ਨਾਂਹ ਉਸ ਦਾ ਕੋਈ ਪੁੱਤਰ ਨਾਹ ਰਿਸ਼ਤੇ-
ਦਾਰ । ਨਾਹ ਉਸ ਨੂੰ ਕਾਮ-ਵਾਸਨਾ ਫੁਰਦੀ ਹੈ ਤੇ ਨਾਂਹ ਹੀ ਉਸ ਦੀ ਕੋਈ ਵਹੁਟੀ ਹੈ ।
ਉਸ ਦੀ ਕੋਈ ਖਾਸ ਕੁਲ ਨਹੀਂ, ਉਹ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਬੇਅੰਤ ਹੈ ਪਰੇ
ਤੋਂ ਪਰੇ ਹੈ । ਹੇ ਪ੍ਰਭੂ ! ਸਭ ਥਾਂ ਤੇਰੀ ਹੀ ਜੋਤਿ ਪ੍ਰਕਾਸ਼ ਕਰ ਰਹੀ ਹੈ । ੨।

ਹਰੇਕ ਸਰੀਰ ਦੇ ਅੰਦਰ ਪਰਮਾਤਮਾ ਗੁਪਤ ਹੋ ਕੇ ਬੈਠਾ ਹੋਇਆ ਹੈ, ਹਰੇਕ ਘਟ
ਵਿਚ ਹਰ ਥਾਂ ਉਸੇ ਦੀ ਜੋਤਿ ਹੈ (ਪਰ ਮਾਇਆ ਦੇ ਮੋਹ ਦੇ ਕਰੜੇ ਕਵਾੜ ਲੱਗੇ ਹੋਣ
ਕਰ ਕੇ ਜੀਵ ਨੂੰ ਇਹ ਸਮਝ ਨਹੀਂ ਆਉਂਦੀ) । ਗੁਰੂ ਦੀ ਮਤਿ ਤੇ ਤੁਰ ਕੇ ਜਿਸ ਮਨੁੱਖ
ਦੇ ਇਹ ਕਰੜੇ ਕਵਾੜ ਖੁਲ੍ਹਦੇ ਹਨ ਉਸ ਨੂੰ ਇਹ ਸਮਝ ਆਉਂਦੀ ਹੈ ਕਿ ਹਰੇਕ ਜੀਵ
ਵਿਚ ਵਿਆਪਕ ਹੁੰਦਾ ਹੋਇਆ ਭੀ ਪ੍ਰਭੂ ਨਿਡਰ ਅਵਸਥਾ ਵਿਚ ਟਿਕਿਆ ਬੈਠਾ ਹੈ । ੩।

ਸਭ ਜੀਵਾਂ ਨੂੰ ਪੈਦਾ ਕਰ ਕੇ ਸਭ ਦੇ ਸਿਰ ਉਤੇ ਪਰਮਾਤਮਾ ਨੇ ਮੌਤ (ਭੀ)ਟਿਕਾਈ
ਹੋਈ ਹੈ, ਸਭ ਜੀਵਾਂ ਦੀ ਜੀਵਨ-ਜੁਗਤਿ ਪ੍ਰਭੂ ਨੇ ਆਪਣੇ ਵੱਸ ਵਿਚ ਰੱਖੀ ਹੋਈ ਹੈ ।

ਜੇਹੜੇ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ-ਪਦਾਰਥ ਹਾਸਲ ਕਰਦੇ ਹਨ, ਉਹ ਗੁਰ-ਸ਼ਬਦ ਨੂੰ ਕਮਾ ਕੇ (ਗੁਰ-ਸ਼ਬਦ ਅਨੁਸਾਰ ਜੀਵਨ ਢਾਲ ਕੇ ਮਾਇਆ ਦੇ ਬੰਧਨਾਂ ਤੋਂ) ਆਜ਼ਾਦ ਹੋ ਜਾਂਦੇ ਹਨ । ੪ ।

ਪਵਿਤ੍ਰ ਹਿਰਦੇ ਵਿਚ ਹੀ ਸਦਾ ਕਾਇਮ ਰਹਿਣ ਵਾਲਾ ਪ੍ਰਭੂ ਟਿਕ ਸਕਦਾ ਹੈ, ਪਰ ਸੁੱਚੇ ਆਚਰਨ ਵਾਲੇ (ਪਵਿਤ੍ਰ ਹਿਰਦੇ ਵਾਲੇ) ਕੋਈ ਵਿਰਲੇ ਹੁੰਦੇ ਹਨ । (ਗੁਰੂ ਆਪਣੇ ਸ਼ਬਦ ਦੀ ਰਾਹੀਂ ਹਿਰਦਾ ਪਵਿਤ੍ਰ ਕਰ ਕੇ) ਜੀਵ ਨੂੰ ਪਰਮਾਤਮਾ ਮਿਲਾਂਦਾ ਹੈ ।

ਹੇ ਨਾਨਕ ! ਅਰਦਾਸ ਕਰ—ਹੇ ਪ੍ਰਭੂ ! ਮੈਂ ਤੇਰੀ ਸਰਨ ਹਾਂ (ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ) । ੫ ।

ਸੋਰਠਿ ਮਹਲਾ ੧ ॥ ਜਿਉ ਮੀਨਾ ਬਿਨੁ ਪਾਣੀਐ ਤਿਉ ਸਾਕਤੁ ਮਰੈ ਪਿਆਸ ॥ ਤਿਉ ਹਰਿ ਬਿਨੁ ਮਰੀਐ ਰੇ ਮਨਾ ਜੋ ਬਿਰਥਾ ਜਾਵੈ ਸਾਸੁ ॥

੧ ॥ ਮਨ ਰੇ ਰਾਮਨਾਮ ਜਸੁ ਲੇਇ ॥ ਬਿਨੁ ਗੁਰ ਇਹੁ ਰਸੁ ਕਿਉ ਲਹਉ ਗੁਰੁ ਮੇਲੈ ਹਰਿ ਦੇਇ ॥ ਰਹਾਉ ॥ ਸੰਤ ਜਨਾ ਮਿਲੁ ਸੰਗਤੀ ਗੁਰਮੁਖਿ ਤੀਰਥੁ ਹੋਇ ॥ ਅਠਸਠਿ ਤੀਰਥ ਮਜਨਾ ਗੁਰ ਦਰਸੁ ਪਰਾਪਤਿ ਹੋਇ ॥ ੨ ॥ ਜਿਉ ਜੋਗੀ ਜਤ ਬਾਹਰਾ ਤਪੁ ਨਾਹੀ ਸਤੁ ਸੰਤੋਖੁ ॥ ਤਿਉ ਨਾਮੈ ਬਿਨੁ ਦੇਹੁਰੀ ਜਸੁ ਮਾਰੈ ਅੰਤਰਿ ਦੇਖੁ ॥੩॥ ਸਾਕਤ ਪ੍ਰੇਮੁ ਨਾ ਪਾਈਐ ਹਰਿ ਪਾਈਐ ਸਤਿਗੁਰ ਭਾਇ ॥ ਸੁਖ ਦੁਖ ਦਾਤਾ ਗੁਰੁ ਮਿਲੈ ਕਹੁ ਨਾਨਕ ਸਿਫਤਿ ਸਮਾਇ ॥੪॥੧॥ [ਪੰਨਾ ੫੯੭]

ਪਦ ਅਰਥ :- ਮੀਨਾ—ਮੱਛੀ । ਸਾਕਤ—ਰੱਬ ਨਾਲੋਂ ਟੁੱਟਾ ਹੋਇਆ ਮਨੁੱਖ, ਮਾਇਆ-ਵੇਡਿਆ ਜੀਵ । ਮਰੈ—ਆਤਮਕ ਮੌਤੋਂ ਮਰਦਾ ਹੈ । ਪਿਆਸ—ਮਾਇਆ ਦੀ ਤ੍ਰਿਸ਼ਨਾ । ਬਿਰਥਾ—ਖਾਲੀ । ੧ ।

ਜਸੁ—ਸੋਭਾ, ਵਡਿਆਈ । ਕਿਉ ਲਹਉ—ਮੈਂ ਕਿਵੇਂ ਲੱਭਾਂ ? ਮੈਨੂੰ ਨਹੀਂ ਲੱਭ ਸਕਦਾ । ਦੇਇ—ਦੇਂਦਾ ਹੈ । ਰਹਾਉ ।

ਮਿਲੁ—[ਹੁਕਮੀ ਭਵਿੱਖਤ, ਮੱਧਮ ਪੁਰਖ, ਇਕ ਵਚਨ] (ਹੇ ਭਾਈ !) ਮਿਲ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣਾ । ਅਠਸਠਿ—ਅਠਾਹਠ [ਲਫਜ਼ 'ਤੀਰਥੁ' ਇਕ ਵਚਨ ਹੈ, 'ਤੀਰਥ' ਬਹੁ ਵਚਨ ਹੈ] । ਮਜਨਾ—ਇਸ਼ਨਾਨ । ਗੁਰ ਦਰਸੁ—ਗੁਰੂ ਦਾ ਦਰਸਨ । ੨ ।

ਜਤ—ਇੰਦ੍ਰਿਆਂ ਨੂੰ ਵੱਸ ਵਿਚ ਰੱਖਣਾ । ਦੇਹੁਰੀ—ਸਰੀਰ । ਜਸੁ—ਮੌਤ, ਮੌਤ ਦਾ ਡਰ । ਦੇਖੁ—ਵਿਕਾਰ । ੩ ।

ਸਾਕਤ-ਸਾਕਤਾਂ ਪਾਸੋਂ । ਭਾਇ-ਪ੍ਰੇਮ ਵਿਚ । ਸਮਾਇ-ਲੀਨ ਰਹਿੰਦਾ ਹੈ । ੪।

ਅਰਥ :-ਹੇ ਮੇਰੇ ਮਨ ! ਪਰਮਾਤਮਾ ਦੇ ਨਾਮ ਦੀ ਸਿਫਤਿ ਸਾਲਾਹ ਕਰ ।
(ਪਰ) ਗੁਰੂ ਦੀ ਸਰਨ ਪੈਣ ਤੋਂ ਬਿਨਾ ਇਹ ਆਨੰਦ ਨਹੀਂ ਮਿਲ ਸਕਦਾ । ਪ੍ਰਭੂ
(ਮੇਹਰ ਕਰ ਕੇ) ਜਿਸ ਨੂੰ ਗੁਰੂ ਮਿਲਾਂਦਾ ਹੈ ਉਸ ਨੂੰ (ਇਹ ਰਸ) ਦੇਂਦਾ ਹੈ । ਰਹਾਉ ।

ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਫਦੀ) ਹੈ ਤਿਵੇਂ ਮਾਇਆ-ਵੇੜ੍ਹਿਆ ਜੀਵ
ਤ੍ਰਿਬਨਾ ਦੇ ਅਧੀਨ ਰਹਿ ਕੇ ਦੁਖੀ ਹੁੰਦਾ ਹੈ । ਇਸੇ ਤਰ੍ਹਾਂ, ਹੇ ਮਨ ! ਹਰੀ-ਸਿਮਰਨ ਤੋਂ
ਬਿਨਾ ਜੇਹੜਾ ਭੀ ਸੁਆਸ ਖ਼ਾਲੀ ਜਾਂਦਾ ਹੈ (ਉਸ ਵਿਚ ਦੁਖੀ ਹੋ ਹੋ ਕੇ) ਆਤਮਕ ਮੋਤੋ
ਮਰੀਦਾ ਹੈ । ੧ ।

(ਹੇ ਮਨ !) ਸੰਤ ਜਨਾਂ ਦੀ ਸੰਗਤਿ ਵਿਚ ਮਿਲ (ਸਤਸੰਗ ਵਿਚ ਰਹਿ ਕੇ) ਗੁਰੂ
ਦੇ ਸਨਮੁਖ ਰਹਿਣਾ ਹੀ (ਅਸਲ) ਤੀਰਥ (-ਇਸ਼ਨਾਨ) ਹੈ । ਜਿਸ ਮਨੁੱਖ ਨੂੰ ਗੁਰੂ ਦਾ
ਦਰਸਨ ਹੋ ਜਾਂਦਾ ਹੈ ਉਸ ਨੂੰ ਅਠਾਹਠ ਤੀਰਥਾਂ ਦਾ ਇਸ਼ਨਾਨ ਪ੍ਰਾਪਤ ਹੋ ਜਾਂਦਾ ਹੈ
। ੨ ।

ਜਿਸ ਨੇ ਆਪਣੀ ਇੰਦ੍ਰਿਆਂ ਨੂੰ ਵੱਸ ਵਿਚ ਨਹੀਂ ਕੀਤਾ ਉਹ ਜੋਗੀ (ਨਿਸਫਲ
ਹੈ), ਜੇ ਅੰਦਰ ਸੰਤੋਖ ਨਹੀਂ, ਉੱਚਾ ਜੀਵਨ ਨਹੀਂ, ਤਾਂ (ਕੀਤਾ ਹੋਇਆ) ਤਪ
ਵਿਅਰਥ ਹੈ । ਇਸੇ ਤਰ੍ਹਾਂ ਜੇ ਪ੍ਰਭੂ ਦਾ ਨਾਮ ਨਹੀਂ ਸਿਮਰਿਆ, ਤਾਂ ਇਹ ਮਨੁੱਖ
ਸਗੋਰ ਵਿਅਰਥ ਹੈ । ਨਾਮ-ਹੀਣੇ ਮਨੁੱਖ ਦੇ ਅੰਦਰ ਵਿਕਾਰ ਹੀ ਵਿਕਾਰ ਹੈ, ਉਸ ਨੂੰ
ਜਮਰਾਜ ਸਭਾ ਦੇਂਦਾ ਹੈ । ੩ ।

(ਪ੍ਰਭੂ-ਚਰਨਾਂ ਦਾ) ਪਿਆਰ ਮਾਇਆ-ਵੇੜ੍ਹੇ ਬੰਦਿਆਂ ਤੋਂ ਨਹੀਂ ਮਿਲਦਾ, ਗੁਰੂ
ਨਾਲ ਪਿਆਰ ਪਾਇਆਂ ਹੀ ਪਰਮਾਤਮਾ ਮਿਲਦਾ ਹੈ । ਹੇ ਨਾਨਕ ! ਆਖ-ਜਿਸ
ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਸਨੂੰ ਸੁਖਾਂ ਦੁੱਖਾਂ ਦਾ ਦੇਣ ਵਾਲਾ ਰੱਬ ਮਿਲ ਪੈਂਦਾ ਹੈ,
ਉਹ ਸਦਾ ਪ੍ਰਭੂ ਦੀ ਸਿਫਤਿ ਸਾਲਾਹ ਵਿਚ ਲੀਨ ਰਹਿੰਦਾ ਹੈ । ੪।੭।

ਸੋਗਠਿ ਮਹਲਾ ੧ ॥ ਤੂ ਪ੍ਰਭ ਦਾਤਾ ਦਾਨਿ ਮਤਿ ਪੂਰਾ ਹਮ ਥਾਰੇ
ਭੇਖਾਰੀ ਜੀਉ ॥ ਮੈ ਕਿਆ ਮਾਗਉ ਕਿਛੁ ਥਿਰੁ ਨ ਰਹਾਈ ਹਰਿ ਦੀਜੈ
ਨਾਮੁ ਪਿਆਰੀ ਜੀਉ ॥੧॥ ਘਟਿ ਘਟਿ ਰਵਿ ਰਹਿਆ ਬਨਵਾਰੀ ॥ ਜਲਿ
ਥਲਿ ਮਹੀਅਲਿ ਗੁਪਤੋ ਵਰਤੈ ਗੁਰ ਸਬਦੀ ਦੇਖਿ ਨਿਹਾਰੀ ਜੀਉ ॥
ਰਹਾਉ ॥ ਮਰਤ ਪਇਆਲ ਅਕਾਸੁ ਦਿਖਾਇਓ ਗੁਰਿ ਸਤਿਗੁਰਿ ਕਿਰਪਾ
ਧਾਰੀ ਜੀਉ ॥ ਸੋ ਬ੍ਰਹਮੁ ਅਜੋਨੀ ਹੈ ਭੀ ਹੋਨੀ ਘਟ ਭੀਤਰਿ ਦੇਖੁ ਮੁਰਾਰੀ
ਜੀਉ ॥੨॥ ਜਨਮ ਮਰਨ ਕਉ ਇਹੁ ਜਗੁ ਬਪੁੜੈ ਇਨਿ ਦੂਜੈ ਭਗਤਿ

ਵਿਸਾਰੀ ਜੀਉ ॥ ਸਤਿਗੁਰੁ ਮਿਲੈ ਤ ਗੁਰਮਤਿ ਪਾਈਐ ਸਾਕਤ ਬਾਜੀ
ਹਾਰੀ ਜੀਉ॥੩॥ਸਤਿਗੁਰ ਬੰਧਨ ਤੋੜਿ ਨਿਰਾਰੇ ਬਹੁੜਿ ਨ ਗਰਭ ਮਝਾਰੀ
ਜੀਉ ॥ ਨਾਨਕ ਗਿਆਨ ਰਤਨੁ ਪਰਗਾਸਿਆ ਹਰਿ ਮਨਿ ਵਸਿਆ
ਨਿਰੰਕਾਰੀ ਜੀਉ ॥੪॥੮॥[ਪੰਨਾ ੫੯੭]

ਪਦ ਅਰਥ :- ਪ੍ਰਭ-ਹੇ ਪ੍ਰਭੂ ! ਦਾਨਿ-ਦਾਨ (ਦੇਣ) ਵਿਚ । ਮਤਿ ਪੂਰਾ-ਮਤਿ
ਦਾ ਪੂਰਾ, ਕਦੇ ਨਾਂਹ ਖੁੰਝਣ ਵਾਲਾ । ਬਾਰੇ-ਤੇਰੇ । ਭੇਖਾਰੀ-ਮੰਗਤੇ । ਮਾਗਉ-ਮੈਂ
ਮੰਗਾਂ । ਬਿਰੁ-ਸਦਾ ਟਿਕੇ ਰਹਿਣ ਵਾਲਾ । ਨ ਰਹਾਈ-ਨ ਰਹੈ, ਨਹੀਂ ਰਹਿੰਦਾ । ਹਰਿ
-ਹੇ ਹਰੀ ! ਪਿਆਰੀ-ਮੈਂ ਪਿਆਰ ਕਰਾਂ । ੧।

ਰਵਿ ਰਹਿਆ-ਵਿਆਪਕ ਹੋ ਰਿਹਾ ਹੈ । ਬਨਵਾਰੀ-ਪਰਮਾਤਮਾ । ਮਹੀਅਲਿ-
ਮਹੀ ਤਲਿ, ਧਰਤੀ ਦੇ ਤਲ ਉੱਤੇ, ਪੁਲਾੜ ਵਿਚ, ਆਕਾਸ਼ ਵਿਚ । ਦੇਖਿ ਨਿਹਾਰੀ-
ਦੇਖਿ ਨਿਹਾਰਿ, ਚੰਗੀ ਤਰ੍ਹਾਂ ਵੇਖ । ਰਹਾਉ ।

ਮਰਤ-ਮਾਤ ਲੋਕ, ਇਹ ਧਰਤੀ । ਪਇਆਲ-ਪਾਤਾਲ । ਗੁਰਿ-ਗੁਰੂ ਨੇ ।
ਸਤਿਗੁਰਿ-ਸਤਿਗੁਰ ਨੇ । ਹੈ ਭੀ-ਹੁਣ ਭੀ ਮੌਜੂਦ ਹੈ । ਹੋਨੀ-ਅਗਾਂਹ ਨੂੰ ਭੀ ਮੌਜੂਦ
ਰਹੇਗਾ । ੨ ।

ਬਪੁੜੇ-ਵਿਚਾਰਾ । ਇਨਿ-ਇਸ (ਜਗਤ) ਨੇ । ਦੂਜੈ-ਦੂਜੇ (ਮੋਹ) ਵਿਚ (ਫਸ
ਕੇ) । ਸਾਕਤ-ਸਾਕਤਾਂ ਨੇ, ਮਾਇਆ-ਵੇੜ੍ਹੇ ਬੰਦਿਆਂ ਨੇ । ੩।

ਸਤਿਗੁਰ-ਹੇ ਸਤਿਗੁਰ ! ਤੋੜਿ-ਤੋੜ ਕੇ । ਨਿਰਾਰੇ-ਨਿਰਾਲੇ, ਨਿਰਲੇਪ ।
ਬਹੁੜਿ-ਮੁੜ । ਮਝਾਰੀ-ਵਿਚ । ਨਾਨਕ-ਹੇ ਨਾਨਕ ! ਪਰਗਾਸਿਆ-ਚਮਕਿਆ, ਰੌਸ਼ਨ
ਹੋਇਆ । ਮਨਿ-ਮਨ ਵਿਚ । ੪।

ਅਰਥ :- ਹੇ ਪ੍ਰਭੂ ਜੀ ! ਤੂੰ ਸਾਨੂੰ ਸਭ ਪਦਾਰਥ ਦੇਣ ਵਾਲਾ ਹੈਂ, ਦਾਤਾਂ ਦੇਣ
ਵਿਚ ਤੂੰ ਕਦੇ ਖੁੰਝਦਾ ਨਹੀਂ, ਅਸੀਂ ਤੇਰੇ (ਦਰ ਦੇ) ਮੰਗਤੇ ਹਾਂ । ਮੈਂ ਤੈਥੋਂ ਕੇਹੜੀ ਸ਼ੈ
ਮੰਗਾਂ ? ਕੋਈ ਸ਼ੈ ਸਦਾ ਟਿਕੀ ਰਹਿਣ ਵਾਲੀ ਨਹੀਂ । (ਹਾਂ, ਤੇਰਾ ਨਾਮ ਸਦਾ ਬਿਰ
ਰਹਿਣ ਵਾਲਾ ਹੈ) ਹੇ ਹਰੀ ! ਮੈਨੂੰ ਆਪਣਾ ਨਾਮ ਦੇਹ, ਮੈਂ ਤੇਰੇ ਨਾਮ ਨੂੰ ਪਿਆਰ
ਕਰਾਂ । ੧ ।

ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਹੈ । ਪਾਣੀ ਵਿਚ ਧਰਤੀ ਵਿਚ, ਧਰਤੀ
ਦੇ ਉਪਰ ਆਕਾਸ਼ ਵਿਚ ਹਰ ਥਾਂ ਮੌਜੂਦ ਹੈ ਪਰ ਲੁਕਿਆ ਹੋਇਆ ਹੈ । (ਹੇ ਮਨ !) ਗੁਰੂ
ਦੇ ਸ਼ਬਦ ਦੀ ਰਾਹੀਂ ਉਸ ਨੂੰ ਵੇਖ । ਰਹਾਉ ।

(ਹੇ ਭਾਈ ! ਜਿਸ ਮਨੁੱਖ ਉੱਤੇ) ਗੁਰੂ ਨੇ ਸਤਿਗੁਰੂ ਤੇ ਕਿਰਪਾ ਕੀਤੀ ਉਸ ਨੂੰ
ਉਸ ਨੇ ਧਰਤੀ ਆਕਾਸ਼ ਪਾਤਾਲ (ਸਾਰਾ ਜਗਤ ਪਰਮਾਤਮਾ ਦੀ ਹੋਂਦ ਨਾਲ ਭਰਪੂਰ)

ਵਿਖਾ ਦਿੱਤਾ । ਉਹ ਪਰਮਾਤਮਾ ਜੂਨਾਂ ਵਿਚ ਨਹੀਂ ਆਉਂਦਾ, ਹੁਣ ਭੀ ਮੌਜੂਦ ਹੈ ਅਗਾਂਹ ਨੂੰ ਮੌਜੂਦ ਰਹੇਗਾ, (ਹੇ ਭਾਈ !) ਉਸ ਪ੍ਰਭੂ ਨੂੰ ਤੂੰ ਆਪਣੇ ਹਿਰਦੇ ਵਿਚ (ਵੱਸਦਾ) ਵੇਖ ।੨।

ਇਹ ਭਾਗ-ਹੀਣ ਜਗਤ ਜਨਮ ਮਰਨ ਦਾ ਗੋੜ ਸਹੇੜ ਬੈਠਾ ਹੈ ਕਿਉਂਕਿ ਇਸ ਨੇ ਮਾਇਆ ਦੇ ਮੋਹ ਵਿਚ ਪੈ ਕੇ ਪਰਮਾਤਮਾ ਦੀ ਭਗਤੀ ਭੁਲਾ ਦਿੱਤੀ ਹੈ । ਜੇ ਸਤਿਗੁਰੂ ਮਿਲ ਪਏ ਤਾਂ ਗੁਰੂ ਦੇ ਉਪਦੇਸ਼ ਤੇ ਤੁਰਿਆਂ (ਪ੍ਰਭੂ ਦੀ ਭਗਤੀ) ਪ੍ਰਾਪਤ ਹੁੰਦੀ ਹੈ, ਪਰ ਮਾਇਆ-ਵੇੜੇ ਜੀਵ (ਭਗਤੀ ਤੋਂ ਖੁੰਬ ਕੇ ਮਨੁੱਖਾ ਜਨਮ ਦੀ) ਬਾਛੀ ਹਾਰ ਜਾਂਦੇ ਹਨ ।੩।

ਹੇ ਸਤਿਗੁਰੂ ! ਮਾਇਆ ਦੇ ਬੰਧਨ ਤੋੜ ਕੇ ਜਿਨ੍ਹਾਂ ਬੰਦਿਆਂ ਨੂੰ ਤੂੰ ਮਾਇਆ ਤੋਂ ਨਿਰਲੇਪ ਕਰ ਦੇਂਦਾ ਹੈ, ਉਹ ਮੁੜ ਜਨਮ ਮਰਨ ਦੇ ਗੋੜ ਵਿਚ ਨਹੀਂ ਪੈਂਦਾ । ਹੇ ਨਾਨਕ ! (ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਅੰਦਰ ਪਰਮਾਤਮਾ ਦੇ) ਗਿਆਨ ਦਾ ਰਤਨ ਚਮਕ ਪੈਂਦਾ ਹੈ, ਉਹਨਾਂ ਦੇ ਮਨ ਵਿਚ ਹਰੀ ਨਿਰੰਕਾਰ (ਆਪ) ਆ ਵੱਸਦਾ ਹੈ ।੪।੮।

ਸੋਰਠਿ ਮਹਲਾ ੧ ॥ ਜਿਸੁ ਜਲਨਿਧਿ ਕਾਰਣਿ ਤੁਮ ਜਗਿ ਆਏ
ਸੇ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਥਾ ਇਹੁ
ਫਲੁ ਨਾਹੀ ਜੀਉ ॥ ੧ ॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥
ਬਾਹਰਿ ਵੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥
ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ
ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਢਾਹੀ
ਜੀਉ ॥ ੨ ॥ ਅੰਤਰਿ ਮੈਲੁ ਲੋਭ ਬਹੁ ਬੂਠੇ ਬਾਹਰਿ ਨਾਵਹੁ ਕਾਹੀ ਜੀਉ ॥
ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥ ੩ ॥
ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰਬਚਨੀ ਫਲੁ ਪਾਹੀ ਜੀਉ ॥
ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥
੪ ॥ ੬ ॥ [ਪੰਨਾ ੫੬੮]

ਪਦ ਅਰਥ :—ਜਲ ਨਿਧਿ—ਪਾਣੀ ਦਾ ਖ਼ਜ਼ਾਨਾ, (ਜਿਵੇਂ ਅੱਗ ਬੁਝਾਣ ਲਈ ਪਾਣੀ ਚਾਹੀਦਾ ਹੈ, ਤਿਵੇਂ ਤ੍ਰਿਸ਼ਨਾ ਦੀ ਅੱਗ ਸ਼ਾਂਤ ਕਰਨ ਲਈ ਨਾਮ-ਜਲ ਦੀ ਲੋੜ ਹੈ), ਅੰਮ੍ਰਿਤ ਦਾ ਖ਼ਜ਼ਾਨਾ । ਜਗਿ—ਜਗਤ ਵਿਚ । ਪਾਹੀ—ਪਾਸ । ਵੇਸੁ—ਪਹਿਰਾਵਾ ।

ਵੇਸੁ ਭੇਖ-ਧਾਰਮਿਕ ਭੇਖ ਦਾ ਪਹਿਰਾਵਾ । ਚਤੁਰਾਈ-ਚਲਾਕੀ । ਦੁਬਿਧਾ-ਦੋ-ਰੁਖੀ ।
੧ ।

ਕਤ-ਕਿਤੇ ਬਾਹਰ । ਮਤੁ ਜਾਹੀ-ਨਾਂਹ ਜਾਈਂ । ਘਰਿ-ਘਰ ਵਿਚ । ਘਟ
ਮਾਹੀ-ਹਿਰਦੇ ਵਿਚ । ਰਹਾਉ ।

ਧਾਵਹੁ-ਦੌੜੋ, ਜਤਨ ਕਰੋ । ਕਰਿ-ਕਰ ਕੇ । ਸਰ ਅਪਸਰ-ਚੰਗਾ ਅਤੇ ਮੰਦਾ ।
ਸਾਰ-ਸਮਝ । ਕੀਚ-ਚਿੱਕੜ ਵਿਚ । ਬੁਭਾਹੀ-ਤੂੰ ਭੁੱਬਦਾ ਹੈਂ । ੨ ।

ਕਾਹੀ-ਕਾਹਦੇ ਵਾਸਤੇ ? ਅੰਤਰਿ-ਤੇਰੇ ਅੰਦਰ । ਅੰਦਰ ਕੀ-ਅੰਦਰ ਦੀ [ਲਫਜ਼
'ਅੰਤਰਿ' ਅਤੇ 'ਅੰਤਰ' ਦਾ ਫਰਕ ਚੇਤੇ ਰੱਖਣ-ਜੋਗ ਹੈ] । ਤਾਹੀ-ਤਦੋਂ ਹੀ, ਤਾਂ ਹੀ ।
੩ ।

ਪਰਹਰਿ-ਤਿਆਗ ਕੇ । ਸਚੁ ਫਲੁ-ਸਦਾ ਟਿਕੇ ਰਹਿਣ ਵਾਲਾ ਫਲ । ਪਾਹੀ-
ਹਾਸਲ ਕਰੇਂਗਾ । ਸਲਾਹੀ-ਮੈਂ ਸਲਾਹੁੰਦਾ ਰਹਾਂ । ੪ ।

ਅਰਥ :-ਹੇ ਮੇਰੇ ਮਨ ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ,
ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਂਹ ਭਟਕਦਾ ਫਿਰੀਂ । ਜੇ ਤੂੰ ਬਾਹਰ
ਫੁੱਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ
ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ । ਰਹਾਉ ।

(ਹੇ ਭਾਈ !) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀਂ ਜਗਤ ਵਿਚ ਆਏ ਹੋ
ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ
ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆਂ ਨੂੰ ਠੱਗਣ
ਦੀ ਚਲਾਕੀ) ਇਸ ਦੋ-ਰੁਖੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ
ਸਕਦਾ । ੧ ।

(ਹੇ ਭਾਈ !) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ
ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ !) ਤੂੰ ਮੁੜ ਮੁੜ ਮੋਹ ਦੇ ਚਿੱਕੜ
ਵਿਚ ਭੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ । ੨ ।

(ਹੇ ਭਾਈ !) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ)
ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ
ਕੀਹ ਲਾਭ ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ
ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ । ੩ ।

(ਹੇ ਮਨ !) ਲੋਭ ਛੱਡ, ਨਿੰਦਿਆ ਤੇ ਬੁਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ
ਹੀ ਸਦਾ ਬਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ ।

ਹੇ ਦਾਸ ਨਾਨਕ ! (ਪ੍ਰਭੂ ਦਰ ਤੇ ਅਨਦਾਸ ਕਰ ਕੇ ਆਖ-) ਹੇ ਹਰੀ ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫਤਿ ਸਾਲਾਹ ਕਰਦਾ ਰਹਾਂ ।੪।੯।

ਸੋਰਠਿ ਮਹਲਾ ੧ ਪੰਚਪਦੇ॥ ਅਪਨਾ ਘਰੁ ਮੂਸਤ ਰਾਖਿ ਨ ਸਾਕਹਿ ਕੀ ਪਰ ਘਰੁ ਜੋਹਨ ਲਾਗਾ ॥ ਘਰੁ ਦਰੁ ਰਾਖਹਿ ਜੇ ਰਸੁ ਚਾਖਹਿ ਜੇ ਗੁਰਮੁਖਿ ਸੇਵਕੁ ਲਾਗਾ ॥ ੧ ॥ ਮਨ ਰੇ ਸਮਝੁ ਕਵਨ ਮਤਿ ਲਾਗਾ॥ਨਾਮੁ ਵਿਸਾਰਿ ਅਨ ਰਸ ਲੋਭਾਨੇ ਫਿਰਿ ਪਛੁਤਾਹਿ ਅਭਾਗਾ ॥ ਰਹਾਉ ॥ ਆਵਤ ਕਉ ਹਰਖ ਜਾਤ ਕਉ ਰੋਵਹਿ ਇਹੁ ਦੁਖੁ ਸੁਖੁ ਨਾਲੇ ਲਾਗਾ ॥ ਆਪੇ ਦੁਖ ਸੁਖ ਭੋਗਿ ਭੋਗਾਵੈ ਗੁਰਮੁਖਿ ਸੇ ਅਨਰਾਗਾ ॥ ੨ ॥ ਹਰਿ ਰਸ ਉਪਰਿ ਅਵਰੁ ਕਿਆ ਕਹੀਐ ਜਿਨਿ ਪੀਆ ਸੇ ਤ੍ਰਿਪਤਾਗਾ ॥ ਮਾਇਆ ਮੋਹਿਤ ਜਿਨਿ ਇਹੁ ਰਸੁ ਖੋਇਆ ਜਾ ਸਾਕਤ ਦੁਰਮਤਿ ਲਾਗਾ ॥੩॥ ਮਨ ਕਾ ਜੀਉ ਪਵਨ ਪਤਿ ਦੇਹੀ ਦੇਹੀ ਮਹਿ ਦੇਉ ਸਮਾਗਾ ॥ ਜੇ ਤੂ ਦੇਹਿ ਤ ਹਰਿ ਰਸੁ ਗਾਈ ਮਨੁ ਤ੍ਰਿਪਤੈ ਹਰਿ ਲਿਵ ਲਾਗਾ ॥ ੪ ॥ ਸਾਧ ਸੰਗਤਿ ਮਹਿ ਹਰਿ ਰਸੁ ਪਾਈਐ ਗੁਰਿ ਮਿਲਿਐ ਜਮ ਭਉ ਭਾਗਾ ॥ ਨਾਨਕ ਰਾਮਨਾਮੁ ਜਪਿ ਗੁਰਮੁਖਿ ਹਰਿ ਪਾਏ ਮਸਤਕਿ ਭਾਗਾ ॥੫॥੧੦॥ [ਪੰਨਾ ੫੯੮]

ਪਦ ਅਰਥ :- ਪੰਚ ਪਦੇ-ਪੰਜ ਪੰਜ ਬੰਦਾਂ ਵਾਲੇ ਸ਼ਬਦ ।

ਘਰੁ-ਆਤਮਕ ਜੀਵਨ । ਮੂਸਤ-ਚੁਰਾਇਆ ਜਾ ਰਿਹਾ ਹੈ । ਕੀ-ਕਿਉਂ ? ਜੋਹਨ ਲਾਗਾ-ਤੱਕ ਰਿਹਾ ਹੈ, ਛਿੱਦ੍ਰ ਲੱਭ ਰਿਹਾ ਹੈ । ੧ ।

ਅਨ ਰਸ-ਹੋਰ ਰਸਾਂ ਵਿਚ । ਅਭਾਗਾ-ਭਾਗ-ਹੀਣ । ਰਹਾਉ ।

ਹਰਖ-ਖੁਸ਼ੀ । ਨਾਲੇ-ਨਾਲ ਹੀ, ਸਦਾ ਨਾਲ । ਭੋਗਿ-ਭੋਗ ਵਿਚ । ਅਨਰਾਗਾ-ਰਾਗ-ਰਹਿਤ, ਨਿਰਮੋਹ । ੨ ।

ਉਪਰਿ-ਵਧੀਆ । ਜਿਨਿ-ਜਿਸ ਨੇ । ਤ੍ਰਿਪਤਾਗਾ-ਰੱਜ ਗਿਆ । ਖੋਇਆ-ਗਵਾ ਲਿਆ । ਜਾ-ਜਾਇ, ਜਾ ਕੇ । ਸਾਕਤ-ਮਾਇਆ-ਵੇੜੇ ਮਨੁੱਖ । ੩ ।

ਜੀਉ-ਜਿੰਦ, ਆਸਰਾ । ਪਵਨ-ਪ੍ਰਾਣ । ਦੇਹੀ-ਦੇਹ ਦਾ ਮਾਲਕ । ਦੇਹੀ-ਸਰੀਰ । ਦੇਉ-ਪ੍ਰਕਾਸ਼-ਰੂਪ ਪ੍ਰਭੂ । ਗਾਈ-ਮੈਂ ਗਾਵਾਂ । ੪ ।

ਗੁਰਿ-ਗੁਰੂ ਦੀ ਰਾਹੀਂ । ਮਿਲਿਐ-ਮਿਲੇ ਦੀ ਰਾਹੀਂ । ਗੁਰਿ ਮਿਲਿਐ-ਜੇ ਗੁਰੂ ਮਿਲ ਪਾਏ । ਮਸਤਕਿ-ਮੱਥੇ ਉੱਤੇ । ੫ ।

ਅਰਥ :- ਹੇ ਮਨ ! ਹੋਸ਼ ਕਰ, ਕਿਸ ਭੈੜੀ ਮਤਿ ਵਿਚ ਲੱਗ ਪਿਆ ਹੈ ? ਹੇ

ਭਾਗ-ਹੀਣ ! ਪਰਮਾਤਮਾ ਦਾ ਨਾਮ ਭੁਲਾ ਕੇ ਹੋਰ ਹੋਰ ਸੁਆਦਾਂ ਵਿਚ ਮਸਤ ਹੋ ਰਿਹਾ ਹੈ, (ਵੇਲਾ ਬੀਤ ਜਾਣ ਤੇ) ਫਿਰ ਪਛਤਾਵੇਂਗਾ। ਰਹਾਉ।

ਹੇ ਮਨ ! ਤੇਰਾ ਆਪਣਾ ਆਤਮਕ ਜੀਵਨ ਲੁੱਟਿਆ ਜਾ ਰਿਹਾ ਹੈ ਉਸ ਨੂੰ ਤੂੰ ਬਚਾ ਨਹੀਂ ਸਕਦਾ, ਪਰਾਏ ਐਬ ਕਿਉਂ ਫੋਲਦਾ ਫਿਰਦਾ ਹੈ ? ਆਪਣਾ ਘਰ ਬਾਰ (ਲੁੱਟੇ ਜਾਣ ਤੋਂ ਤਦੋਂ ਹੀ) ਬਚਾ ਸਕੇਂਗਾ ਜੇ ਤੂੰ ਪ੍ਰਭੂ ਦੇ ਨਾਮ ਦਾ ਸੁਆਦ ਚੱਖੇਂਗਾ (ਨਾਮ-ਰਸ ਉਹੀ) ਸੇਵਕ (ਚੱਖਦਾ ਹੈ) ਜੋ ਗੁਰੂ ਦੇ ਸਨਮੁਖ ਰਹਿ ਕੇ (ਸੇਵਾ ਵਿਚ) ਲੱਗਦਾ ਹੈ।

ਹੇ ਮਨ ! ਤੂੰ ਆਉਂਦੇ ਧਨ ਨੂੰ ਵੇਖ ਕੇ ਖੁਸ਼ ਹੁੰਦਾ ਹੈਂ, ਜਾਂਦੇ ਨੂੰ ਵੇਖ ਕੇ ਰੋਂਦਾ ਹੈਂ, ਇਹ ਦੁੱਖ ਤੇ ਸੁਖ ਤੇਰੇ ਨਾਲ ਹੀ ਚੰਬੜਿਆ ਚਲਿਆ ਆ ਰਿਹਾ ਹੈ (ਪਰ ਤੇਰੇ ਭੀ ਕੀਹ ਵੱਸ ?) ਪ੍ਰਭੂ ਆਪ ਹੀ (ਜੀਵ ਨੂੰ ਉਸ ਦੇ ਕੀਤੇ ਕਰਮਾਂ ਅਨੁਸਾਰ) ਦੁੱਖਾਂ ਤੇ ਸੁਖਾਂ ਦੇ ਭੋਗ ਵਿਚ ਰੁੜਾ ਕੇ (ਦੁੱਖ ਸੁਖ) ਭੋਗਾਂਦਾ ਹੈ। (ਸਿਰਫ) ਉਹ ਮਨੁੱਖ ਨਿਰਮੋਹ ਰਹਿੰਦਾ ਹੈ ਜੋ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ। ੨।

(ਹੇ ਮਨ !) ਪਰਮਾਤਮਾ ਦੇ ਨਾਮ ਦੇ ਰਸ ਤੋਂ ਵਧੀਆ ਹੋਰ ਕੋਈ ਰਸ ਕਿਹਾ ਨਹੀਂ ਜਾ ਸਕਦਾ। ਜਿਸ ਮਨੁੱਖ ਨੇ ਇਹ ਰਸ ਪੀਤਾ ਹੈ ਉਹ (ਦੁਨੀਆ ਦੇ ਹੋਰ ਰਸਾਂ ਵਲੋਂ) ਰੱਜ ਜਾਂਦਾ ਹੈ। ਪਰ ਜਿਸ ਮਨੁੱਖ ਨੇ ਮਾਇਆ ਦੇ ਮੋਹ ਵਿਚ ਫਸ ਕੇ ਇਹ (ਨਾਮ-ਰਸ) ਗਵਾ ਲਿਆ ਹੈ ਉਹ ਮਾਇਆ-ਵੇੜੇ ਬੰਦਿਆਂ ਦੀ ਭੈੜੀ ਮਤਿ ਵਿਚ ਜਾ ਲੱਗਦਾ ਹੈ। ੩।

ਜੋ ਪ੍ਰਕਾਸ਼-ਰੂਪ ਪਰਮਾਤਮਾ ਸਾਡੇ ਮਨ ਦਾ ਸਹਾਰਾ ਹੈ, ਪ੍ਰਾਣਾਂ ਦਾ ਮਾਲਕ ਹੈ, ਸਰੀਰ ਦਾ ਮਾਲਕ ਹੈ ਉਹ ਸਾਡੇ ਸਰੀਰ ਵਿਚ ਹੀ ਮੌਜੂਦ ਹੈ (ਪਰ ਸਾਨੂੰ ਇਹ ਸਮਝ ਨਹੀਂ ਪੈਂਦੀ, ਅਸੀਂ ਬਾਹਰ ਹੀ ਭਟਕਦੇ ਰਹਿੰਦੇ ਹਾਂ)। ਹੇ ਪ੍ਰਭੂ ! ਜੇ ਤੂੰ ਆਪ ਮੈਨੂੰ ਆਪਣੇ ਨਾਮ ਦਾ ਰਸ ਬਖਸ਼ਿਓ ਤਾਂ ਹੀ ਮੈਂ ਤੇਰੇ ਗੁਣ ਗਾ ਸਕਦਾ ਹਾਂ। ਜਿਸ ਮਨੁੱਖ ਦੀ ਸੁਰਤਿ ਹਰੀ-ਸਿਮਰਨ ਵਿਚ ਜੁੜਦੀ ਹੈ ਉਸ ਦਾ ਮਨ ਮਾਇਆ ਵਲੋਂ ਰੱਜ ਜਾਂਦਾ ਹੈ। ੪।

ਹੇ ਨਾਨਕ ! ਸਾਧ ਸੰਗਤਿ ਵਿਚ ਹੀ ਪਰਮਾਤਮਾ ਦੇ ਨਾਮ ਦਾ ਰਸ ਪ੍ਰਾਪਤ ਹੋ ਸਕਦਾ ਹੈ (ਸਾਧ ਸੰਗਤਿ ਵਿਚ) ਜੇ ਗੁਰੂ ਮਿਲ ਪਏ ਤਾਂ ਮੌਤ ਦਾ (ਭੀ) ਡਰ ਦੂਰ ਹੋ ਜਾਂਦਾ ਹੈ। ਜਿਸ ਮਨੁੱਖ ਦੇ ਮੱਥੇ ਉਤੇ ਚੰਗਾ ਲੇਖ ਉੱਘੜ ਪਏ, ਉਹ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਪਰਮਾਤਮਾ ਦਾ ਨਾਮ ਸਿਮਰ ਕੇ ਪਰਮਾਤਮਾ ਨਾਲ ਮਿਲਾਪ ਹਾਸਲ ਕਰ ਲੈਂਦਾ ਹੈ। ੫। ੧੦।

ਸੋਰਠਿ ਮਹਲਾ ੧ ॥ ਸਰਬ ਜੀਆ ਸਿਰਿ ਲੇਖੁ ਧੁਰਾਹੁ ਬਿਨੁ ਲੇਖੈ
ਨਹੀ ਕੋਈ ਜੀਉ ॥ ਆਪਿ ਅਲੇਖੁ ਕੁਦਰਤਿ ਕਰਿ ਦੇਖੈ ਹੁਕਮਿ ਚਲਾਏ

ਸੋਈ ਜੀਉ ॥ ੧ ॥ ਮਨੁ ਰੇ ਰਾਮੁ ਜਪਹੁ ਸੁਖੁ ਹੋਈ ॥ ਅਹਿਨਿਸਿ ਗੁਰੁ ਕੇ
 ਚਰਨੁ ਸਰੋਵਹੁ ਹਰਿ ਦਾਤਾ ਭੁਗਤਾ ਸੋਈ ॥ ਰਹਾਉ ॥ ਜੇ ਅੰਤਰਿ ਸੋ ਬਾਹਰਿ
 ਦੇਖਹੁ ਅਵਰੁ ਨਾ ਦੂਜਾ ਕੋਈ ਜੀਉ ॥ ਗੁਰਮੁਖਿ ਏਕ ਦ੍ਰਿਸਟਿ ਕਰਿ ਦੇਖਹੁ
 ਘਟਿ ਘਟਿ ਜੋਤਿ ਸਮੋਈ ਜੀਉ ॥ ੨ ॥ ਚਲਤੋ ਠਾਕਿ ਰਖਹੁ ਘਰਿ
 ਅਪਨੈ ਗੁਰੁ ਮਿਲਿਐ ਇਹੁ ਮਤਿ ਹੋਈ ਜੀਉ ॥ ਦੇਖਿ ਅਦ੍ਰਿਸਟੁ ਰਹਉ
 ਬਿਸਮਾਦੀ ਦੁਖੁ ਬਿਸਰੈ ਸੁਖੁ ਹੋਈ ਜੀਉ ॥ ੩ ॥ ਪੀਵਹੁ ਅਪਿਉ ਪਰਮ
 ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ ॥ ਜਨਮੁ ਮਰਣੁ ਭਵ ਭੰਜਨੁ
 ਗਾਈਐ ਪੁਨਰਪਿ ਜਨਮੁ ਨ ਹੋਈ ਜੀਉ ॥ ੪ ॥ ਤਤੁ ਨਿਰੰਜਨੁ ਜੋਤਿ
 ਸਬਾਈ ਸੋਹੰ ਭੇਦੁ ਨ ਕੋਈ ਜੀਉ ॥ ਅਪਰੰਪਰੁ ਪਾਰਬ੍ਰਹਮੁ ਪਰਮੇਸਰੁ ਨਾਨਕ
 ਗੁਰੁ ਮਿਲਿਆ ਸੋਈ ਜੀਉ ॥ ੫ ॥ ੧੧ ॥ [ਪੰਨਾ ੫੯੮]

ਪਦ ਅਰਥ :—ਸਿਰਿ—ਸਿਰ ਉਤੇ । ਧੁਰਾਹੁ—ਧੁਰ ਤੋਂ ਹੀ । ਅਲੇਖੁ—ਜਿਸ ਉਤੇ
 ਕੀਤੇ ਕਰਮਾਂ ਦੇ ਸੰਸਕਾਰਾਂ ਦਾ ਪ੍ਰਭਾਵ ਨਹੀਂ [ਅ-ਲੇਖੁ] । ਕਰਿ—ਪੈਦਾ ਕਰ ਕੇ, ਬਣਾ
 ਕੇ । ਦੇਖੋ—ਸੰਭਾਲ ਕਰਦਾ ਹੈ । ਸੋਈ—ਉਹ ਪ੍ਰਭੂ ਆਪ ਹੀ ।

ਅਹਿ—ਦਿਨ । ਨਿਸਿ—ਰਾਤ । ਸਰੋਵਹੁ—ਸੇਵਾ ਕਰੋ । ਭੁਗਤਾ—ਭੋਗਣ ਵਾਲਾ ।
 ਗੁਰ—ਸਭ ਤੋਂ ਵੱਡਾ ਮਾਲਕ । ਰਹਾਉ ।

ਗੁਰਮੁਖਿ—ਗੁਰੂ ਦੀ ਰਾਹੀਂ, ਗੁਰੂ ਦੇ ਦੱਸੇ ਰਸਤੇ ਤੇ ਤੁਰ ਕੇ । ਏਕ ਦ੍ਰਿਸਟਿ—ਇਕ
 ਪ੍ਰਭੂ ਨੂੰ ਹੀ ਵੇਖਣ ਵਾਲੀ ਨਜ਼ਰ । ਕਰਿ—ਬਣਾ ਕੇ । ਸਮੋਈ—ਸਮਾਈ, ਮੌਜੂਦ । ੨ ।

ਚਲਤੋ—ਭਟਕਦੇ (ਮਨ)ਨੂੰ । ਠਾਕਿ—ਰੋਕ ਕੇ । ਘਰਿ—ਘਰ ਵਿਚ । ਮਤਿ—ਅਕਲ।
 ਰਹਉ—ਮੈਂ ਰਹਿੰਦਾ ਹਾਂ [ਨੋਟ :—ਇਸ ਸ਼ਬਦ ਵਿਚ ਹੇਠ-ਲਿਖੇ ਅਫਜ਼ ਧਿਆਨ ਨਾਲ
 ਵੇਖੋ—ਜਪਹੁ, ਸਰੋਵਹੁ, ਦੇਖਹੁ, ਰਖਹੁ, ਪੀਵਹੁ । ਇਹ ਸਾਰੇ ਲਫਜ਼ ਹੁਕਮੀ ਭਵਿੱਖਤ,
 ਮੱਧਮ ਪੁਰਖ, ਬਹੁ ਵਚਨ ਹਨ । ਪਰ ਲਫਜ਼ 'ਰਹਉ' ਵਰਤਮਾਨ ਕਾਲ, ਉੱਤਮ ਪੁਰਖ,
 ਇਕ ਵਚਨ ਹੈ] । ਬਿਸਮਾਦੀ—ਹੈਰਾਨ, ਵਿਸਮਾਦ ਅਵਸਥਾ ਵਿਚ । ੩ ।

ਅਪਿਉ—ਅੰਮ੍ਰਿਤ, ਅਟੱਲ ਆਤਮਕ ਜੀਵਨ ਦੇਣ ਵਾਲਾ ਰਸ । ਪਾਈਐ—ਪਾ
 ਲਈਦਾ ਹੈ । ਨਿਜ ਘਰਿ—ਆਪਣੇ ਘਰ ਵਿਚ । ਜਨਮ-ਮਰਣ-ਭਵ-ਭੰਜਨ—ਉਹ ਪ੍ਰਭੂ ਜੋ
 ਜਨਮ ਮਰਣ ਨਾਸ ਕਰਨ ਵਾਲਾ ਹੈ, ਜੋ ਸੰਸਾਰ-ਚੱਕ੍ਰ ਨਾਸ ਕਰਨ ਵਾਲਾ ਹੈ । ਪੁਨਰਪਿ—
 [ਪੁਨਹੁ ਅਪਿ । ਪੁਨਹੁ—ਮੁੜ । ਅਪਿ—ਭੀ । ਮੁੜ ਮੁੜ । ੪ ।

ਤਤੁ—ਸਾਰੇ ਜਗਤ ਦਾ ਅਸਲਾ । ਨਿਰੰਜਨੁ—ਮਾਇਆ-ਕਾਲਖ ਤੋਂ ਰਹਿਤ ।
 ਸਬਾਈ—ਸਭ ਥਾਂ । ਸੋਹੰ—ਸੋਹੀ, ਸੋਭ ਰਹੀ ਹੈ । ਭੇਦੁ—ਵਿੱਥ । ਅਪਰੰਪਰ—ਪਰੇ ਤੋਂ

ਪਰੇ । ਗੁਰ ਮਿਲਿਆ—(ਜੋ ਮਨੁੱਖ) ਗੁਰੂ ਨੂੰ ਮਿਲ ਪਿਆ ਹੈ । ੫ ।

ਅਰਥ :—ਹੇ ਮੇਰੇ ਮਨ ! ਸਦਾ ਰਾਮ ਦਾ ਨਾਮ ਜਪੋ, (ਨਾਮ ਜਪਣ ਨਾਲ) ਆਤਮਕ ਸੁਖ ਮਿਲੇਗਾ । ਦਿਨ ਰਾਤ ਉਸ ਸਭ ਤੋਂ ਵੱਡੇ ਮਾਲਕ ਦੇ ਚਰਨਾਂ ਦਾ ਧਿਆਨ ਧਰੋ, ਉਹ ਹਰੀ (ਆਪ ਹੀ ਸਭ ਜੀਵਾਂ ਨੂੰ ਦਾਤਾਂ) ਦੇਣ ਵਾਲਾ ਹੈ, (ਆਪ ਹੀ ਸਭ ਵਿਚ ਵਿਆਪਕ ਹੋ ਕੇ) ਭੋਗਣ ਵਾਲਾ ਹੈ । ਰਹਾਉ ।

ਧੁਰੋਂ (ਪਰਮਾਤਮਾ ਦੀ ਰਜ਼ਾ ਅਨੁਸਾਰ) ਹੀ ਸਭ ਜੀਵਾਂ ਦੇ ਮੱਥੇ ਉਤੇ (ਆਪੋ ਆਪਣੇ ਕੀਤੇ ਕਰਮਾਂ ਦੇ ਸੰਸਕਾਰਾਂ ਦਾ) ਲੇਖ (ਉੱਕਰਿਆ ਪਿਆ) ਹੈ । ਕੋਈ ਜੀਵ ਐਸਾ ਨਹੀਂ ਹੈ ਜਿਸ ਉਤੇ ਇਸ ਲੇਖ ਦਾ ਪ੍ਰਭਾਵ ਨਾਂਹ ਹੋਵੇ । ਸਿਰਫ ਪਰਮਾਤਮਾ ਆਪ ਇਸ (ਕਰਮ-) ਲੇਖ ਤੋਂ ਸੁਤੰਤ੍ਰ ਹੈ ਜੋ ਇਸ ਕੁਦਰਤਿ ਨੂੰ ਰਚ ਕੇ ਇਸ ਦੀ ਸੰਭਾਲ ਕਰਦਾ ਹੈ, ਤੇ ਆਪਣੇ ਹੁਕਮ ਵਿਚ (ਜਗਤ-ਕਾਰ) ਚਲਾ ਰਿਹਾ ਹੈ । ੧ ।

ਹੇ ਮੇਰੇ ਮਨ ! ਜੇਹੜਾ ਪ੍ਰਭੂ ਤੇਰੇ ਅੰਦਰ ਵੱਸ ਰਿਹਾ ਹੈ ਉਸ ਨੂੰ ਬਾਹਰ (ਸਾਰੀ ਕੁਦਰਤਿ ਵਿਚ) ਵੇਖ, ਉਸ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ ਹੈ । ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਉਸ ਇੱਕ ਨੂੰ ਵੇਖਣ ਵਾਲੀ ਨਜ਼ਰ ਬਣਾ (ਫਿਰ ਤੈਨੂੰ ਦਿੱਸ ਪਏਗਾ ਕਿ) ਹਰੇਕ ਸਰੀਰ ਵਿਚ ਪਰਮਾਤਮਾ ਦੀ ਹੀ ਜੋਤਿ ਮੌਜੂਦ ਹੈ । ੨ ।

(ਹੇ ਭਾਈ !) ਇਸ (ਬਾਹਰ) ਭਟਕਦੇ (ਮਨ) ਨੂੰ ਰੋਕ ਕੇ ਆਪਣੇ ਅੰਦਰ (ਵੱਸਦੇ ਪ੍ਰਭੂ ਵਿਚ) ਹੀ ਟਿਕਾ ਰੱਖ । ਪਰ ਗੁਰੂ ਨੂੰ ਮਿਲਿਆਂ ਹੀ ਇਹ ਅਕਲ ਆਉਂਦੀ ਹੈ । ਮੈਂ ਤਾਂ (ਗੁਰੂ ਦੀ ਕਿਰਪਾ ਨਾਲ) ਉਸ ਅਦਿਸ਼ਟ ਪ੍ਰਭੂ ਨੂੰ (ਸਭ ਵਿਚ ਵੱਸਦਾ) ਵੇਖ ਕੇ ਵਿਸਮਾਦ ਅਵਸਥਾ ਵਿਚ ਅੱਪੜ ਜਾਂਦਾ ਹਾਂ । (ਜੇਹੜਾ ਭੀ ਇਹ ਦੀਦਾਰ ਕਰਦਾ ਹੈ, ਉਸ ਦਾ) ਦੁੱਖ ਮਿਟ ਜਾਂਦਾ ਹੈ ਉਸ ਨੂੰ ਆਤਮਕ ਆਨੰਦ ਮਿਲ ਜਾਂਦਾ ਹੈ । ੩ ।

(ਹੇ ਭਾਈ !) ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਉ, (ਇਹ ਨਾਮ-ਰਸ ਪੀਤਿਆਂ) ਸਭ ਤੋਂ ਉੱਚਾ ਆਤਮਕ ਆਨੰਦ ਮਿਲਦਾ ਹੈ, ਅਤੇ ਆਪਣੇ ਘਰ ਵਿਚ ਟਿਕਾਣਾ ਹੋ ਜਾਂਦਾ ਹੈ (ਭਾਵ, ਸੁਖਾਂ ਦੀ ਖ਼ਾਤਰ ਮਨ ਬਾਹਰ ਭਟਕਣੋਂ ਹਟ ਜਾਂਦਾ ਹੈ) । (ਹੇ ਭਾਈ !) ਜਨਮ ਮਰਨ ਦਾ ਚੱਕ੍ਰ ਨਾਸ ਕਰਨ ਵਾਲੇ ਪ੍ਰਭੂ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ, (ਇਸ ਤਰ੍ਹਾਂ) ਮੁੜ ਮੁੜ ਜਨਮ (ਮਰਨ) ਨਹੀਂ ਹੁੰਦਾ । ੪ ।

(ਹੇ ਭਾਈ !) ਪਰਮਾਤਮਾ ਸਾਰੇ ਜਗਤ ਦਾ ਅਸਲਾ ਹੈ (ਆਪ) ਮਾਇਆ ਦੇ ਪ੍ਰਭਾਵ ਤੋਂ ਰਹਿਤ ਹੈ, ਪ੍ਰਭੂ ਪਾਰਬ੍ਰਹਮ ਪਰੇ ਤੋਂ ਪਰੇ ਹੈ ਸਭ ਤੋਂ ਵੱਡਾ ਮਾਲਕ ਹੈ । ਹੇ ਨਾਨਕ ! ਜੋ ਮਨੁੱਖ ਗੁਰੂ ਨੂੰ ਮਿਲ ਪੈਂਦਾ ਹੈ ਉਸ ਨੂੰ (ਇਹ ਦਿੱਸ ਪੈਂਦਾ ਹੈ ਕਿ) ਉਸ ਪ੍ਰਭੂ ਦੀ ਜੋਤਿ ਹਰ ਥਾਂ ਸੋਭ ਰਹੀ ਹੈ (ਤੇ ਉਸ ਦੀ ਵਿਆਪਕਤਾ ਵਿਚ ਕਿਤੇ) ਕੋਈ ਵਿੱਥ ਵਿਤਕਰਾ ਨਹੀਂ ਹੈ । ੫ । ੧੧ ।

ਨੋਟ ! ਇਹ ੧੧ ਸ਼ਬਦ “ਘਰੁ ੧” ਦੇ ਹਨ । ਅਗਾਂਹ ੧ ਸ਼ਬਦ “ਘਰੁ ੩” ਦਾ ਹੈ । ਤਾਹੀਏਂ ਉਸ ਦਾ ਵੱਖਰਾ ਅੰਕ ੧ ਦੇ ਕੇ ਸਾਰਾ ਜੋੜ ੧੨ ਲਿਖਿਆ ਹੈ।

ਸੋਰਠਿ ਮਹਲਾ ੧ ਘਰੁ ੩

੧ ਓ ਸਤਿਗੁਰਪ੍ਰਸਾਦਿ ॥ ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥
ਮਨ ਮੇਰੇ ਗੁਰ ਬਚਨੀ ਨਿਧਿ ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥
ਰਹਾਉ ॥ ਗੁਰ ਸਾਖੀ ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥ ਤਾ ਮਿਟਿਆ ਸਗਲ ਅੰਧਾਰਾ ॥੨॥ ਗੁਰ ਚਰਨੀ ਮਨੁ ਲਾਗਾ ॥ ਤਾ ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੈ ਕੈ ਘਰਿ ਆਇਆ ॥੩॥ ਭਣਤਿ ਨਾਨਕੁ ਬੁਝੈ ਕੋ ਬੀਚਾਰੀ ॥ ਇਸੁ ਜਗ ਮਹਿ ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥੪॥੧॥੧੨॥ [ਪੰਨਾ ੫੯੬]

ਨੋਟ ! ਵੇਖੋ ਇਸੇ ਰਾਗ ਵਿਚ ਨਾਮਦੇਵ ਜੀ ਦਾ ਸ਼ਬਦ “ਜਬ ਦੇਖਾ ਤਬ ਗਾਵਾ”। ਦੋਹਾਂ ਸ਼ਬਦਾਂ ਵਿਚ ਬਹੁਤ ਹੀ ਨੇੜੇ ਦੀ ਸਾਂਝ ਹੈ । ਗੁਰੂ ਨਾਨਕ ਦੇਵ ਜੀ ਦੇ ਪਾਸ ਭਗਤ ਨਾਮਦੇਵ ਜੀ ਦੀ ਬਾਣੀ ਮੌਜੂਦ ਸੀ ।

ਪਦ ਅਰਥ :- ਜਾ—ਜਦੋਂ । ਤਿਸੁ—ਉਸ (ਪ੍ਰਭੂ) ਨੂੰ । ਭਾਵਾ—ਭਾਵਾਂ, ਮੈਂ ਚੰਗਾ ਲੱਗਾਂ । ਗਾਵਾ—ਮੈਂ ਗਾ ਸਕਦਾ ਹਾਂ, ਸਿਫਤਿ ਸਾਲਾਹ ਕਰ ਸਕਦਾ ਹਾਂ । ਤਾ—ਤਦੋਂ । ਗਾਵੇ ਕਾ—ਸਿਫਤਿ ਸਾਲਾਹ ਦਾ । ਪਾਵਾ—ਮੈਂ ਪਾ ਸਕਦਾ ਹਾਂ । ਸੋਈ—ਉਹ ਪ੍ਰਭੂ ਹੀ । ੧।

ਮਨ—ਹੇ ਮਨ ! ਬਚਨੀ—ਬਚਨਾਂ ਦੀ ਰਾਹੀਂ । ਨਿਧਿ—ਖਜ਼ਾਨਾ, ਸਿਫਤਿ ਸਾਲਾਹ ਦਾ ਖਜ਼ਾਨਾ । ਪਾਈ—(ਜਿਸ ਨੇ) ਪਾ ਲਿਆ । ਤਾ ਤੇ—ਉਸ (ਖਜ਼ਾਨੇ) ਤੋਂ, ਸਿਫਤਿ ਸਾਲਾਹ ਦੇ ਉਸ ਖਜ਼ਾਨੇ ਦੀ ਬਰਕਤਿ ਨਾਲ । ਸਚ—ਸਦਾ ਬਿਰ ਰਹਿਣ ਵਾਲਾ ਪਰਮਾਤਮਾ । ਰਹਾਉ ।

ਸਾਖੀ—ਸਿੱਖਿਆ । ਜਾਗੀ—ਜਗ ਪਈ, ਜੋਤਿ ਜਗ ਪਈ । ਤਾ—ਤਦੋਂ । ਚੰਚਲ—ਇੱਕ ਥਾਂ ਨਾਹ ਟਿਕਣ ਵਾਲੀ, ਭਟਕਣਾ ਵਿਚ ਪਾਈ ਰੱਖਣ ਵਾਲੀ । ਉਜੀਆਰਾ—ਚਾਨਣ (ਆਤਮਕ) । ਅੰਧਾਰਾ—(ਅਗਿਆਨਤਾ ਦਾ) ਹਨੇਰਾ । ੨।

ਮਾਰਗੁ—ਰਸਤਾ । ਜਮ ਕਾ ਮਾਰਗੁ—ਉਹ ਜੀਵਨ-ਰਸਤਾ ਜੋ ਆਤਮਕ ਮੌਤ ਵਲ ਲੈ ਜਾਂਦਾ ਹੈ । ਸਹਜ—ਅਡੋਲ ਆਤਮਕ ਅਵਸਥਾ, ਸ਼ਾਂਤੀ । ੩।

ਭਣਤਿ—ਆਖਦਾ ਹੈ। ਕੋ ਬੀਚਾਰੀ—ਕੋਈ ਵਿਚਾਰਵਾਨ ਹੀ । ਕਰਣੀ—[ਕਰਣੀਯ]

ਕਰਨ-ਜੋਗ ਕੰਮ । ਸਾਰੀ-ਸ੍ਰੋਸ਼ਟ । ਕੀਰਤਿ-ਸਿਫਤਿ ਸਾਲਾਹ । ਆਪੇ-(ਪ੍ਰਭੂ) ਆਪ ਹੀ । ੪ ।

ਅਰਥ :-ਹੇ ਮੇਰੇ ਮਨ ! ਜਿਸ ਮਨੁੱਖ ਨੇ ਗੁਰੂ ਦੇ ਬਚਨਾਂ ਤੇ ਤੁਰ ਕੇ (ਸਿਫਤਿ ਸਾਲਾਹ ਦਾ) ਖ਼ਜ਼ਾਨਾ ਲੱਭ ਲਿਆ, ਉਹ ਉਸ (ਖ਼ਜ਼ਾਨੇ) ਦੀ ਬਰਕਤਿ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਸਦਾ ਟਿਕਿਆ ਰਹਿੰਦਾ ਹੈ । ਰਹਾਉ ।

(ਹੇ ਮੇਰੇ ਮਨ !) ਜਦੋਂ ਮੈਂ ਉਸ ਪ੍ਰਭੂ ਨੂੰ ਚੰਗਾ ਲੱਗਦਾ ਹਾਂ (ਭਾਵ, ਜਦੋਂ ਉਹ ਮੇਰੇ ਉਤੇ ਖੁਸ਼ ਹੁੰਦਾ ਹੈ) ਤਦੋਂ ਹੀ ਮੈਂ ਉਸ ਦੀ ਸਿਫਤਿ ਸਾਲਾਹ ਕਰ ਸਕਦਾ ਹਾਂ, ਤਦੋਂ ਹੀ (ਭਾਵ, ਉਸ ਦੀ ਮੇਹਰ ਨਾਲ ਹੀ) ਮੈਂ ਸਿਫਤਿ ਸਾਲਾਹ ਕਰਨ ਦਾ ਫਲ ਪ੍ਰਾਪਤ ਕਰ ਸਕਦਾ ਹਾਂ । ਸਿਫਤਿ ਸਾਲਾਹ ਕਰਨ ਦਾ ਜੋ ਫਲ ਹੈ(ਕਿ ਸਦਾ ਉਸ ਦੇ ਚਰਨਾਂ ਵਿਚ ਲੀਨ ਰਹਿ ਸਕੀਦਾ ਹੈ, ਇਹ ਭੀ ਤਦੋਂ ਹੀ ਮਿਲਦਾ ਹੈ) ਜਦੋਂ ਉਹ ਪ੍ਰਭੂ ਆਪ ਹੀ ਦੇਂਦਾ ਹੈ । ੧ ।

ਜਦੋਂ ਜਿਸ ਮਨੁੱਖ ਦੇ ਅੰਦਰ ਸਤਿਗੁਰੂ ਦੀ(ਸਿਫਤਿ ਸਾਲਾਹ ਕਰਨ ਦੀ ਸਿੱਖਿਆ ਦੀ) ਜੋਤਿ ਜਗ ਪੈਂਦੀ ਹੈ ਤਦੋਂ ਉਹ ਮਨੁੱਖ ਉਹ ਮਤਿ ਛੱਡ ਦੇਂਦਾ ਹੈ ਜੋ ਮਾਇਆ ਪਿਛੇ ਭਟਕਣ ਵਲ ਪਾਈ ਰੱਖਦੀ ਹੈ । ਜਦੋਂ (ਮਨੁੱਖ ਦੇ ਅੰਦਰ) ਗੁਰੂ ਦੇ ਉਪਦੇਸ਼ ਦਾ (ਆਤਮਕ) ਚਾਨਣ ਹੁੰਦਾ ਹੈ, ਤਦੋਂ ਉਸ ਦੇ ਅੰਦਰੋਂ (ਅਗਿਆਨਤਾ ਵਾਲਾ) ਸਾਰਾ ਹਨੇਰਾ ਦੂਰ ਹੋ ਜਾਂਦਾ ਹੈ । ੨ ।

ਜਦੋਂ ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਦਾ ਹੈ, ਤਦੋਂ ਉਸ ਮਨੁੱਖ ਦਾ ਉਹ ਜੀਵਨ-ਰਸਤਾ ਖ਼ਤਮ ਹੋ ਜਾਂਦਾ ਹੈ ਜਿਸ ਤੇ ਤੁਰਿਆਂ ਆਤਮਕ ਮੌਤ ਹੋ ਰਹੀ ਸੀ । ਪਰਮਾਤਮਾ ਦੇ ਡਰ-ਅਦਬ ਵਿਚ ਰਹਿ ਕੇ ਜਦੋਂ ਮਨੁੱਖ ਨਿਰਭਉ ਪ੍ਰਭੂ ਨਾਲ ਮਿਲਾਪ ਹਾਸਲ ਕਰਦਾ ਹੈ, ਤਦੋਂ ਉਹ ਅਡੋਲ ਆਤਮਕ ਅਵਸਥਾ ਦੇ ਘਰ ਵਿਚ ਟਿਕ ਜਾਂਦਾ ਹੈ । ੩ ।

ਪਰ, ਨਾਨਕ ਆਖਦਾ ਹੈ-ਕੋਈ ਵਿਰਲਾ ਵਿਚਾਰਵਾਨ ਹੀ ਸਮਝਦਾ ਹੈ ਕਿ ਇਸ ਜ਼ਿੰਦਗੀ ਵਿਚ (ਪਰਮਾਤਮਾ ਦੀ ਸਿਫਤਿ ਹੀ) ਸ੍ਰੋਸ਼ਟ ਕਰਨ -ਜੋਗ ਕੰਮ ਹੈ । ਜਦੋਂ ਪ੍ਰਭੂ ਆਪ (ਮੇਹਰ ਕਰ ਕੇ ਜੀਵ ਦੇ ਹਿਰਦੇ ਵਿਚ) ਪਰਗਟ ਹੁੰਦਾ ਹੈ ਤਦੋਂ ਉਸ ਨੂੰ ਸਿਫਤਿ ਸਾਲਾਹ ਦੀ (ਸ੍ਰੋਸ਼ਟ) ਕਾਰ ਮਿਲ ਜਾਂਦੀ ਹੈ । ੪ । ੧ । ੧੨ ।

ਸੋਰਠਿ ਮਹਲਾ ੩ ਘਰੁ ੧

੧ ਓ ਸਤਿਗੁਰਪ੍ਰਸਾਦਿ ॥ ਸੇਵਕ ਸੇਵ ਕਰਹਿ ਸਭਿ ਤੇਰੀ ਜਿਨ
 ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ
 ਆਪੁ ਭਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ
 ਸੁਹਾਇਆ ॥ ੧ ॥ ਮੇਰੇ ਠਾਕੁਰ ਹਮ ਬਾਰਿਕ ਸਰਣਿ ਤੁਮਾਰੀ ॥ ਏਕੈ
 ਸਚਾ ਸਚੁ ਤੂ ਕੇਵਲੁ ਆਪਿ ਮੁਰਾਰੀ ॥ ਰਹਾਉ ॥ ਜਾਗਤ ਰਹੇ ਤਿਨੀ ਪ੍ਰਭੁ
 ਪਾਇਆ ਸਬਦੇ ਹਉਮੈ ਮਾਰੀ ॥ ਗਿਰਹੀ ਮਹਿ ਸਦਾ ਹਰਿ ਜਨ ਉਦਾਸੀ
 ਗਿਆਨ ਤਤ ਬੀਚਾਰੀ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ
 ਰਾਖਿਆ ਉਰ ਧਾਰੀ ॥ ੨ ॥ ਇਹੁ ਮਨੁਆ ਦਹਦਿਸਿ ਧਾਵਦਾ ਦੂਜੈ
 ਭਾਇ ਖੁਆਇਆ ॥ ਮਨਮੁਖ ਮੁਗਧੁ ਹਰਿਨਾਮੁ ਨ ਚੇਤੈ ਬਿਰਥਾ ਜਨਮੁ
 ਗਵਾਇਆ ॥ ਸਤਿਗੁਰੁ ਭੇਟੇ ਤਾ ਨਾਉ ਪਾਏ ਹਉਮੈ ਮੋਹੁ ਚੁਕਾਇਆ ॥ ੩ ॥
 ਹਰਿ ਜਨ ਸਾਚੇ ਸਾਚੁ ਕਮਾਵਹਿ ਗੁਰ ਕੈ ਸਬਦਿ ਵੀਚਾਰੀ ॥ ਆਪੇ ਮੇਲਿ
 ਲਏ ਪ੍ਰਭਿ ਸਾਚੈ ਸਾਚੁ ਰਖਿਆ ਉਰਧਾਰੀ ॥ ਨਾਨਕ ਨਾਵਹੁ ਗਤਿ ਮਤਿ
 ਪਾਈ ਏਹਾ ਰਾਸਿ ਹਮਚੀ ॥ ੪ ॥ ੧ ॥ [ਪੰਨਾ ੫੯੯]

ਪਦ ਅਰਥ :- ਸਭਿ-ਸਾਰੇ । ਸਬਦੈ-ਗੁਰੂ ਦੇ ਸ਼ਬਦ ਦਾ । ਸਾਦੁ-ਸੁਆਦ,
 ਰਸ । ਤੇ-ਤੋਂ, ਨਾਲ । ਜਿਨਿ-ਜਿਸ (ਮਨੁੱਖ) ਨੇ [ਲਫਜ਼ 'ਜਿਨ' ਬਹੁ ਵਚਨ ਹੈ,
 'ਜਿਨਿ' ਇਕ ਵਚਨ ਹੈ] । ਆਪੁ-ਆਪਾ-ਭਾਵ । ਅਨਦਿਨੁ-ਹਰ ਰੋਜ਼ । ਗਾਵਹਿ-
 ਗਾਂਦੇ ਹਨ । ਸਾਚੇ-ਸਦਾ ਬਿਰ ਰਹਿਣ ਵਾਲੇ ਪਰਮਾਤਮਾ ਦੇ । ਸਬਦਿ-ਸ਼ਬਦ ਦੀ
 ਰਾਹੀਂ । ਸੁਹਾਇਆ-ਸੋਹਣੇ ਜੀਵਨ ਵਾਲੇ ਹੋ ਜਾਂਦੇ ਹਨ । ੧ ।

ਠਾਕੁਰ-ਹੇ ਮਾਲਕ ! ਸਚਾ-ਸਦਾ ਬਿਰ ਰਹਿਣ ਵਾਲਾ । ਰਹਾਉ ।

ਜਾਗਤ-(ਵਿਕਾਰਾਂ ਵਲੋਂ) ਸੁਚੇਤ । ਗਿਰਹੀ ਮਹਿ-ਗ੍ਰਿਹ ਵਿਚ ਹੀ, ਗ੍ਰਿਹਸਤ
 ਵਿਚ ਹੀ । ਉਰ-ਹਿਰਦਾ । ੨ ।

ਮਨੁਆ-ਅੱਲ੍ਹੜ ਮਨ । ਦਹ ਦਿਸਿ-ਦਸੀਂ ਪਾਸੀਂ । ਦੂਜੈ ਭਾਇ-ਮਾਇਆ ਦੇ
 ਮੋਹ ਵਿਚ । ਖੁਆਇਆ-ਰਾਹੋਂ ਖੁੰਝ ਜਾਂਦਾ ਹੈ । ਮਨਮੁਖ-ਆਪਣੇ ਮਨ ਦੇ ਪਿੱਛੇ
 ਤੁਕਨ ਵਾਲਾ । ਮੁਗਧੁ-ਮੂਰਖ । ਭੇਟੇ-ਮਿਲ ਪਏ । ੩ ।

ਵੀਚਾਰੀ-ਵਿਚਾਰਵਾਨ (ਹੋ ਕੇ) । ਪ੍ਰਭਿ-ਪ੍ਰਭੂ ਨੇ । ਸਾਚੈ-ਸਦਾ ਬਿਰ ਰਹਿਣ
 ਵਾਲੇ ਨੇ । ਨਾਵਹੁ-ਨਾਮ ਤੋਂ ਹੀ । ਗਤਿ-ਉੱਚੀ ਆਤਮਕ ਅਵਸਥਾ । ਏਹਾ-ਇਹ
 (ਨਾਮ) ਹੀ । ਰਾਸਿ-ਪੂੰਜੀ, ਸਰਮਾਇਆ । ੪ ।

ਅਰਥ :-ਹੇ ਮੇਰੇ ਮਾਲਕ-ਪ੍ਰਭੂ ! ਅਸੀ (ਜੀਵ) ਤੇਰੇ ਬੱਚੇ ਹਾਂ, ਤੇਰੀ ਸਰਨ ਆਏ ਹਾਂ । ਸਿਰਫ ਇਕ ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ, (ਜੀਵ ਮਾਇਆ ਵਿਚ ਡੋਲ ਜਾਂਦੇ ਹਨ) । ਰਹਾਉ ।

ਹੇ ਪ੍ਰਭੂ ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ-ਭਗਤੀ ਕਰਦੇ ਹਨ । (ਹੇ ਭਾਈ !) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ । ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ-ਬਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ । ੧ ।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਮੁਕਾ ਲੈਂਦੇ ਹਨ, ਉਹ (ਮਾਇਆ ਦੇ ਮੋਹ ਆਦਿਕ ਵਲੋਂ) ਸੁਚੇਤ ਰਹਿੰਦੇ ਹਨ, ਉਹਨਾਂ ਨੇ ਹੀ ਪਰਮਾਤਮਾ ਦਾ ਮਿਲਾਪ ਪ੍ਰਾਪਤ ਕੀਤਾ ਹੈ । ਪਰਮਾਤਮਾ ਦੇ ਭਗਤ ਗੁਰੂ ਦੇ ਬਖਸ਼ਿ ਅਸਲ ਗਿਆਨ ਦੀ ਰਾਹੀਂ ਵਿਚਾਰਵਾਨ ਹੋ ਕੇ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਵਿਰਕਤ ਰਹਿੰਦੇ ਹਨ । ਉਹ ਭਗਤ ਗੁਰੂ ਦੀ ਦੱਸੀ ਸੇਵਾ ਕਰ ਕੇ ਸਦਾ ਆਤਮਕ ਆਨੰਦ ਮਾਣਦੇ ਹਨ, ਤੇ, ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ । ੨ ।

ਹੇ ਭਾਈ ! ਇਹ ਅੱਲ੍ਹੜ ਮਨ ਮਾਇਆ ਦੇ ਮੋਹ ਵਿਚ ਫਸ ਕੇ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ, ਤੇ, (ਜੀਵਨ ਦੇ ਸਹੀ ਰਸਤੇ ਤੋਂ) ਖੁੰਝਿਆ ਰਹਿੰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ । ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤਿ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ । ੩ ।

ਹੇ ਭਾਈ ! ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਬਿਰ ਪ੍ਰਭੂ ਦਾ ਸਦਾ-ਬਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ । ਸਦਾ ਬਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ । ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ ।

ਹੇ ਨਾਨਕ ! (ਆਖ—) ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ । ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ । ੪ । ੧ ।

ਸੋਰਠਿ ਮਹਲਾ ੩ ॥ ਭਗਤਿ ਖਜਾਨਾ ਭਗਤਨ ਕਉ ਦੀਆ ਨਾਉ
 ਹਰਿਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ
 ਤੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥
 ੧ ॥ ਮਨ ਮੇਰੇ ਗੁਰ ਸਬਦੀ ਹਰਿ ਪਾਇਆ ਜਾਇ ॥ ਬਿਨੁ ਸਬਦੈ ਜਗੁ
 ਭੁਲਦਾ ਫਿਰਦਾ ਦਰਗਹ ਮਿਲੈ ਸਜਾਇ ॥ ਰਹਾਉ ॥ ਇਸੁ ਦੇਹੀ ਅੰਦਰਿ
 ਪੰਚ ਚੋਰ ਵਸਹਿ ਕਾਮੁ ਕ੍ਰੋਧੁ ਲੋਭੁ ਮੋਹੁ ਅਹੰਕਾਰਾ ॥ ਅੰਮ੍ਰਿਤੁ ਲੂਟਹਿ
 ਮਨਮੁਖ ਨਹੀ ਬੁਝਹਿ ਕੋਇ ਨ ਸੁਣੈ ਪੂਕਾਰਾ ॥ ਅੰਧਾ ਜਗਤੁ ਅੰਧੁ ਵਰਤਾਰਾ
 ਬਾਝੁ ਗੁਰੁ ਗੁਬਾਰਾ ॥ ੨ ॥ ਹਉਮੈ ਮੇਰਾ ਕਰਿ ਕਰਿ ਵਿਗੁਤੇ ਕਿਹੁ ਚਲੈ ਨ
 ਚਲਦਿਆ ਨਾਲਿ ॥ ਗੁਰਮੁਖਿ ਹੋਵੈ ਸੁ ਨਾਮੁ ਧਿਆਵੈ ਸਦਾ ਹਰਿ ਨਾਮੁ
 ਸਮਾਲਿ ॥ ਸਚੀ ਬਾਣੀ ਹਰਿ ਗੁਣ ਗਾਵੈ ਨਦਰੀ ਨਦਰਿ ਨਿਹਾਲਿ ॥੩॥
 ਸਤਿਗੁਰ ਗਿਆਨੁ ਸਦਾ ਘਟਿ ਚਾਨਣੁ ਅਮਰੁ ਸਿਰਿ ਬਾਦਿਸਾਰਾ ॥
 ਅਨਦਿਨੁ ਭਗਤਿ ਕਰਹਿ ਦਿਨੁ ਰਾਤੀ ਰਾਮ ਨਾਮੁ ਸਚੁ ਲਾਹਾ ॥ ਨਾਨਕ
 ਰਾਮਨਾਮਿ ਨਿਸਤਾਰਾ ਸਬਦਿ ਰਤੇ ਹਰਿ ਪਾਹਾ ॥੪॥੨॥ [ਪੰਨਾ ੬੦੦]

ਪਦ ਅਰਥ :-ਕਉ-ਨੂੰ। ਸਚੁ-ਸਦਾ ਕਾਇਮ ਰਹਿਣ ਵਾਲਾ। ਅਖੁਟੁ-ਨਾਂਹ
 ਮੁੱਕਣ ਵਾਲਾ। ਕਿਨੈ-ਕਿਸੇ ਪਾਸੋਂ ਭੀ। ਧਨਿ-ਧਨ ਨਾਲ। ੧।

ਸਬਦੀ-ਸ਼ਬਦ ਦੀ ਰਾਹੀਂ। ਸਜਾਇ-ਦੰਡ। ਰਹਾਉ।

ਦੇਹੀ-ਸਰੀਰ। ਵਸਹਿ-ਵੱਸਦੇ ਹਨ। ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ
 ਨਾਮ ਧਨ। ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ਅੰਧਾ-(ਮਾਇਆ ਦੇ ਮੋਹ
 ਵਿਚ) ਅੰਨ੍ਹਾ। ਗੁਬਾਰਾ-ਹਨੇਰਾ। ੨।

ਵਿਗੁਤੇ-ਖੁਆਰ ਹੁੰਦੇ ਹਨ। ਕਿਹੁ-ਕੁਝ ਭੀ। ਸਮਾਲਿ-ਸਾਂਭ ਕੇ। ਗੁਰਮੁਖਿ-
 ਗੁਰੂ ਦੇ ਸਨਮੁਖ। ਨਿਹਾਲਿ-ਪ੍ਰਸੰਨ, ਸੁਖੀ। ੩।

ਗਿਆਨੁ-ਆਤਮਕ ਜੀਵਨ ਦੀ ਸੂਝ। ਘਟਿ-ਹਿਰਦੇ ਵਿਚ। ਅਮਰੁ-ਹੁਕਮ।
 ਸਿਰਿ-ਸਿਰ ਉਤੇ। ਅਨਦਿਨੁ-ਹਰ ਰੋਜ਼। ਸਚੁ-ਸਦਾ ਕਾਇਮ ਰਹਿਣ ਵਾਲਾ।
 ਲਾਹਾ-ਲਾਭ। ਨਾਮਿ-ਨਾਮ ਦੀ ਰਾਹੀਂ। ਪਾਹਾ-ਪਾਸ, ਨੇੜੇ। ੪।

ਅਰਥ :-ਹੇ ਮੇਰੇ ਮਨ ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ
 ਸਕਦਾ ਹੈ। ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ,
 (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ। ਰਹਾਉ।

(ਹੇ ਭਾਈ ! ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ-ਬਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ। ੧।

ਹੇ ਭਾਈ ! ਇਸ ਸਰੀਰ ਵਿਚ ਕਾਮ ਕ੍ਰੋਧ ਲੋਭ ਮੋਹ ਅਹੰਕਾਰ ਪੰਜ ਚੋਰ ਵੱਸਦੇ ਹਨ, (ਇਹ ਮਨੁੱਖ ਦੇ ਅੰਦਰ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)। ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ। ੨।

‘ਸੈਂ ਵੜਾ ਹਾਂ’, ‘ਇਹ ਧਨ ਪਦਾਰਥ ਮੇਰਾ ਹੈ’—ਇਹ ਆਖ ਆਖ ਕੇ (ਮਾਇਆ-ਵੇੜੇ ਮਨੁੱਖ) ਖੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ। ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ, ਉਹ ਸਦਾ ਬਿਰ ਰਹਿਣ ਵਾਲੀ ਸਿਫਤਿ ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ਪਰਮਾਤਮਾ ਦੀ ਮੋਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ। ੩।

ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖਸ਼ਿਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ, ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ। ਹੇ ਨਾਨਕ ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ। ੪। ੨।

ਸੋਰਠਿ ਮ: ੩ ॥ ਦਾਸਨਿ ਦਾਸੁ ਹੋਵੈ ਤਾ ਹਰਿ ਪਾਏ ਵਿਖਹੁ ਆਪੁ ਗਵਾਈ ॥ ਭਗਤਾ ਕਾ ਕਾਰਜੁ ਹਰਿ ਅਨੰਦੁ ਹੈ ਅਨਦਿਨੁ ਹਰਿਗੁਣ ਗਾਈ ॥ ਸਬਦਿ ਰਤੇ ਸਦਾ ਇਕ ਰੰਗੀ ਹਰਿ ਸਿਉ ਰਹੇ ਸਮਾਈ ॥੧॥ ਹਰਿ ਜੀਠੁ

ਸਾਚੀ ਨਦਰਿ ਤੁਮਾਰੀ ॥ ਆਪਣਿਆ ਦਾਸਾ ਨੇ ਕ੍ਰਿਪਾ ਕਰਿ ਪਿਆਰੇ
 ਰਾਖਹੁ ਪੈਜ ਹਮਾਰੀ ॥ ਰਹਾਉ ॥ ਸਬਦਿ ਸਲਾਹੀ ਸਦਾ ਹਉ ਜੀਵਾ ਗੁਰਮਤੀ
 ਭਉ ਭਾਗਾ ॥ ਮੇਰਾ ਪ੍ਰਭੁ ਸਾਚਾ ਅਤਿ ਸੁਆਲਿਉ ਗੁਰੁ ਸੇਵਿਆ ਚਿਤੁ
 ਲਾਗਾ ॥ ਸਾਚਾ ਸਬਦੁ ਸਚੀ ਸਚੁ ਬਾਣੀ ਸੋ ਜਨੁ ਅਨਦਿਨੁ ਜਾਗਾ ॥੨॥
 ਮਹਾ ਗੰਭੀਰੁ ਸਦਾ ਸੁਖ ਦਾਤਾ ਤਿਸ ਕਾ ਅੰਤੁ ਨਾ ਪਾਇਆ ॥ ਪੂਰੇ ਗੁਰ ਕੀ
 ਸੇਵਾ ਕੀਨੀ ਅਚਿੰਤੁ ਹਰਿ ਮੰਨਿ ਵਸਾਇਆ ॥ ਮਨੁ ਤਨੁ ਨਿਰਮਲੁ ਸਦਾ
 ਸੁਖੁ ਅੰਤਰਿ ਵਿਚਹੁ ਭਰਮੁ ਚੁਕਾਇਆ ॥੩॥ ਹਰਿ ਕਾ ਮਾਰਗੁ ਸਦਾ ਪੰਥੁ
 ਵਿਖੜਾ ਕੇ ਪਾਏ ਗੁਰ ਵੀਚਾਰਾ ॥ ਹਰਿ ਕੈ ਰੰਗਿ ਰਾਤਾ ਸਬਦੇ ਮਾਤਾ ਹਉਮੈ
 ਤਜੇ ਵਿਕਾਰਾ ॥ ਨਾਨਕ ਨਾਮਿ ਰਤਾ ਇਕ ਰੰਗੀ ਸਬਦਿ ਸਵਾਰਣਹਾਰਾ ॥
 ॥੪॥੩॥ [ਪੰਨਾ ੬੦੦]

ਪਦ ਅਰਥ :—ਦਾਸਨਿ ਦਾਸੁ—ਦਾਸਾਂ ਦਾ ਦਾਸ, ਬਹੁਤ ਹੀ ਗਰੀਬੀ ਸੁਭਾਉ
 ਵਾਲਾ । ਆਪੁ—ਆਪਾ-ਭਾਵ । ਗਵਾਈ—ਗਵਾਇ, ਦੂਰ ਕਰ ਕੇ । ਹਰਿ ਅਨੰਦੁ—ਹਰੀ
 (ਦੇ ਮਿਲਾਪ) ਦਾ ਆਨੰਦ । ਕਾਰਜੁ—ਮੁਖ ਕੰਮ । ਗਾਈ—ਗਾਇ, ਗਾ ਕੇ । ਇਕ ਰੰਗੀ
 —ਇਕ-ਰਸ ।੧।

ਸਾਚੀ—ਸਦਾ ਕਾਇਮ ਰਹਿਣ ਵਾਲੀ । ਪੈਜ—ਲਾਜ । ਰਹਾਉ ।

ਸਲਾਹੀ—ਸਲਾਹੀਂ, ਮੈਂ ਸਿਫਤਿ ਸਾਲਾਹ ਕਰਦਾ ਰਹਾਂ । ਹਉ—ਮੈਂ । ਜੀਵਾ—
 ਜੀਵਾਂ, ਆਤਮਕ ਜੀਵਨ ਹਾਸਲ ਕਰਦਾ ਰਹਾਂ । ਸੁਆਲਿਉ—ਸੋਹਣਾ, ਸੁੰਦਰਤਾ ਦਾ
 ਘਰ । ਅਨਦਿਨੁ—ਹਰ ਰੋਜ਼, ਹਰ ਵੇਲੇ । ਜਾਗਾ—ਸੁਚੇਤ ।੨।

ਗੰਭੀਰੁ—ਵੱਡੇ ਜਿਗਰੇ ਵਾਲਾ । ਤਿਸ ਕਾ—[ਲਫਜ਼ 'ਤਿਸੁ' ਦਾ ਸੰਬੰਧਕ 'ਕਾ'
 ਦੇ ਕਾਰਨ ਉੱਡ ਗਿਆ ਹੈ] । ਅਚਿੰਤੁ—ਜਿਸ ਨੂੰ ਕੋਈ ਚਿੰਤਾ ਨਹੀਂ ਪੋਹ ਸਕਦੀ ।
 ਮੰਨਿ—ਮੰਨਿ, ਮਨ ਵਿਚ । ਅੰਤਰਿ—ਹਿਰਦੇ ਵਿਚ ।੩।

ਮਾਰਗੁ ਪੰਥੁ—ਰਸਤਾ । ਕੇ—ਕੋਈ ਵਿਰਲਾ । ਕੈ ਰੰਗਿ—ਦੇ ਪ੍ਰੇਮ-ਰੰਗ ਵਿਚ । ਮਾਤਾ
 —ਮਸਤ । ਨਾਮਿ—ਨਾਮ ਵਿਚ । ਸਵਾਰਣਹਾਰ—ਸਵਾਰਣ-ਜੋਗ ।੪।

ਅਰਥ :—ਹੇ ਪ੍ਰਭੂ ਜੀ ! ਤੇਰੀ ਮੋਹਰ ਦੀ ਨਿਗਾਹ (ਆਪਣੇ ਸੰਵਕਾਂ ਉਤੇ) ਸਦਾ
 ਟਿਕੀ ਰਹਿੰਦੀ ਹੈ । ਹੇ ਪਿਆਰੇ ! ਤੂੰ ਆਪਣੇ ਦਾਸਾਂ ਉਤੇ ਕਿਰਪਾ ਕਰਦਾ ਰਹਿੰਦਾ ਹੈ ।
 ਮੇਰੀ ਭੀ ਇੱਜ਼ਤ ਰੱਖ । ਰਹਾਉ ।

ਹੇ ਭਾਈ ! ਜੇਹੜਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਬਹੁਤ
 ਗਰੀਬੀ ਸੁਭਾਵ ਵਾਲਾ ਬਣਦਾ ਹੈ, ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ । ਪਰਮਾਤਮਾ

ਦੇ ਭਗਤਾਂ ਦਾ ਮੁੱਖ ਕੰਮ ਇਹੀ ਹੁੰਦਾ ਹੈ ਕਿ ਉਹ (ਆਪਾ-ਭਾਵ ਗਵਾ ਕੇ) ਹਰ ਵੇਲੇ ਪ੍ਰਭੂ ਦੀ ਸਿਫਤਿ ਸਾਲਾਹ ਦੇ ਗੀਤ ਗਾ ਕੇ ਉਸ ਦੇ ਮਿਲਾਪ ਦਾ ਆਨੰਦ ਮਾਣਦੇ ਹਨ । ਭਗਤ ਜਨ ਗੁਰੂ ਦੇ ਸ਼ਬਦ ਵਿਚ ਸਦਾ ਇਕ-ਰਸ ਰੰਗੀ ਰਹਿ ਕੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ।੧।

(ਹੇ ਪ੍ਰਭੂ ! ਜੇ ਤੇਰੀ ਮੋਹਰ ਹੋਵੇ, ਤਾਂ) ਮੈਂ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫਤਿ ਸਾਲਾਹ ਕਰਦਾ ਰਹਾਂ, ਤੇ, ਸਦਾ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ । ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ ਉਸ ਦਾ ਡਰ ਛੂਰ ਹੋ ਜਾਂਦਾ ਹੈ । (ਹੇ ਭਾਈ !) ਮੇਰਾ ਪ੍ਰਭੂ ਸੋਹਣਾ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਚਿੱਤ (ਉਸ ਸੋਹਣੇ ਪ੍ਰਭੂ ਵਿਚ) ਮਗਨ ਰਹਿੰਦਾ ਹੈ । (ਜਿਸ ਮਨੁੱਖ ਦੇ ਹਿਰਦੇ ਵਿਚ) ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦਾ ਸ਼ਬਦ, ਸਿਫਤਿ ਸਾਲਾਹ ਦੀ ਬਾਣੀ (ਵੱਸਦੀ ਹੈ) ਉਹ ਮਨੁੱਖ ਹਰ ਵੇਲੇ (ਸਿਫਤਿ ਸਾਲਾਹ ਵਿਚ) ਸੁਚੇਤ ਰਹਿੰਦਾ ਹੈ ।੨।

ਹੇ ਭਾਈ ! ਪਰਮਾਤਮਾ ਵੱਡੇ ਡੂੰਘੇ ਜਿਗਰੇ ਵਾਲਾ ਹੈ, ਸਦਾ ਹੀ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ । ਜੇਹੜਾ ਮਨੁੱਖ ਪੂਰੇ ਗੁਰੂ ਦੀ ਦੱਸੀ ਸੇਵਾ ਕਰਦਾ ਹੈ, ਉਸ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ ਜਿਸ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ । ਉਸ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਹਿਰਦਾ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ ਸੁਖ ਹੀ ਸੁਖ ਹੈ, ਉਹ ਆਪਣੇ ਅੰਦਰੋਂ ਭਟਕਣਾ ਦੂਰ ਕਰ ਲੈਂਦਾ ਹੈ । ੩ ।

ਹੇ ਭਾਈ ! ਪਰਮਾਤਮਾ ਦੇ ਮਿਲਾਪ ਦਾ ਰਸਤਾ ਬੜਾ ਕਠਨ ਹੈ, ਕੋਈ ਉਹ ਵਿਰਲਾ ਮਨੁੱਖ ਉਹ ਰਸਤਾ ਲੱਭਦਾ ਹੈ ਜੇਹੜਾ ਗੁਰੂ ਦੇ ਸ਼ਬਦ ਦੀ ਵਿਚਾਰ ਕਰਦਾ ਹੈ । ਉਹ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰ ਦੂਰ ਕਰ ਦੇਂਦਾ ਹੈ । ਹੇ ਨਾਨਕ ! ਉਹ ਮਨੁੱਖ ਉਸ ਪ੍ਰਭੂ ਦੇ ਨਾਮ ਵਿਚ ਇਕ-ਰਸ ਰੱਤਾ ਰਹਿੰਦਾ ਹੈ, ਜੋ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਜੀਵਨ ਸਵਾਰ ਦੇਂਦਾ ਹੈ । ੪ । ੩ ।

ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥ ੧ ॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ

ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥
 ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ॥ ਸਬਦੁ ਗੁਰ
 ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ
 ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ
 ਬਿਰਥਾ ਜਨਮੁ ਗਵਾਇਆ ਜੀਮਹਿ ਵਾਰੇ ਵਾਰਾ ॥ ਬਿਸਟਾ ਕੇ ਕੀੜੇ
 ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ
 ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੈ ਧੁਰਿ ਲਿਖਿਆ ਸੁ
 ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ
 ਅੰਤਰਿ ਭਾਈ ਅਵਰੁ ਨਾ ਦੂਜਾ ਕੋਈ ॥੪॥੪॥ [ਪੰਨਾ ੬੦੧]

ਪਦ ਅਰਥ :- ਸਾਲਾਹੀ-ਸਾਲਾਹੀ, ਮੈਂ ਸਾਲਾਹੁੰਦਾ ਰਹਾਂ । ਜਿਚਰੁ-ਜਿਤਨਾ
 ਚਿਰ । ਘਟ ਅੰਤਰਿ-ਸਰੀਰ ਵਿਚ । ਸਾਸਾ-ਸਾਹ, ਜਿੰਦ । ਜਾਣਉ-ਜਾਣਉਂ, ਮੈਂ
 ਜਾਣਦਾ ਹਾਂ । ਮੁਗਧ-ਮੂਰਖ । ਸੇ-ਸਾਂ । ੧ ।

ਬੁਝਾਈ-ਸਮਝ । ਵਿਟਹੁ-ਤੋਂ । ਬਲਿ ਜਾਈ-ਬਲਿ ਜਾਈ, ਮੈਂ ਸਦਕੇ ਜਾਂਦਾ
 ਹਾਂ । ਰਹਾਉ ।

ਮੁਏ-(ਵਿਕਾਰਾਂ ਵਲੋਂ) ਮਰ ਸਕਦੇ ਹਾਂ । ਜੀਵਾਲੇ-ਆਤਮਕ ਜੀਵਨ ਦੇਂਦਾ ਹੈ ।
 ਮੁਕਤਿ-ਵਿਕਾਰਾਂ ਤੋਂ ਖਲਾਸੀ । ਆਈ-ਆਇ ਆ ਕੇ । ਦਾਤਾ-ਨਾਮ ਦੀ ਦਾਤ ਦੇਣ
 ਵਾਲਾ । ਜਿਤੁ-ਜਿਸ ਵਿਚ । ੨ ।

ਸੇ-ਉਹ ਬੰਦੇ । ਕਿਤੁ-ਕਾਹਦੇ ਲਈ ? ਵਾਰੇ ਵਾਰਾ-ਮੁੜ ਮੁੜ । ਮਨਮੁਖ-
 ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਗੁਬਾਰਾ-ਹਨੇਰਾ । ੩ ।

ਆਪੇ-ਆਪ ਹੀ । ਕਰਿ-ਪੈਦਾ ਕਰ ਕੇ । ਵੇਖੈ-ਸੰਭਾਲਦਾ ਹੈ । ਧੁਰਿ-ਧੁਰ
 ਵਰਗਾ ਤੋਂ । ਕਰਤਾ-ਕਰਤਾਰ । ੪ ।

ਅਰਥ :- ਹੇ ਪ੍ਰਭੂ ਜੀ ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ
 ਬਖਸ਼ । ਹੇ ਪ੍ਰਭੂ ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।
 । ਰਹਾਉ ।

ਹੇ ਪਿਆਰੇ ਪ੍ਰਭੂ ਜੀ ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ,
 ਮੈਂ ਸਦਾ ਤੇਰੀ ਸਿਫਤਿ ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ ! ਜਦੋਂ ਤੂੰ ਮੈਨੂੰ ਇਕ
 ਪਲ-ਭਰ ਇਕ ਛਿਨ-ਭਰ ਵਿਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ ।
 ਹੇ ਭਾਈ ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ

ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ । ੧ ।

ਹੇ ਭਾਈ ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੋਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ, ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ । ੨ ।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) । ੩ ।

ਪਰ, ਹੇ ਭਾਈ ! (ਜੀਵਾਂ ਦੇ ਭੀ ਕੀਹ ਵੱਸ ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਪੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲਿਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ ! (ਆਖ—) ਹੇ ਭਾਈ ! (ਉਸ ਪ੍ਰਭੂ ਦੀ ਮੋਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ । ੪ । ੪ ।

ਸੋਰਠਿ ਮਹਲਾ ੩ ॥ ਗੁਰਮੁਖਿ ਭਗਤਿ ਕਰਹਿ ਪ੍ਰਭ ਭਾਵਹਿ ਅਨਦਿਨੁ
ਨਾਮੁ ਵਖਾਣੇ ॥ ਭਗਤਾ ਕੀ ਸਾਰ ਕਰਹਿ ਆਪਿ ਰਾਖਹਿ ਜੋ ਤੇਰੈ ਮਨਿ
ਭਾਣੇ ॥ ਤੂ ਗੁਣ ਦਾਤਾ ਸਬਦਿ ਪਛਾਤਾ ਗੁਣ ਕਹਿ ਗੁਣੀ ਸਮਾਣੇ ॥ ੧ ॥
ਮਨ ਮੇਰੇ ਹਰਿ ਜੀਉ ਸਦਾ ਸਮਾਲਿ ॥ ਅੰਤ ਕਾਲਿ ਤੇਰਾ ਬੋਲੀ ਹੋਵੈ ਸਦਾ
ਨਿਬਹਿ ਤੇਰੈ ਨਾਲਿ ॥ ਰਹਾਉ ॥ ਦੁਸਟ ਚਉਕੜੀ ਸਦਾ ਕੂੜੁ ਕਮਾਵਹਿ
ਨਾ ਬੁਝਹਿ ਵੀਚਾਰੇ ॥ ਨਿੰਦਾ ਦੁਸਟੀ ਤੇ ਬਿਨਿ ਫਲੁ ਪਾਇਆ ਹਰਣਾਖਸ

ਨਖਹਿ ਬਿਦਾਰੇ ॥ ਪ੍ਰਹਿਲਾਦੁ ਜਨੁ ਸਦ ਹਰਿ ਗੁਣ ਗਾਵੈ ਹਰਿ ਜੀਉ ਲਏ
ਉਬਾਰੇ ॥ ੨ ॥ ਆਪਸ ਕਉ ਬਹੁ ਭਲਾ ਕਰਿ ਜਾਣਹਿ ਮਨਮੁਖਿ ਮਤਿ ਨ
ਕਾਈ ॥ ਸਾਧੂ ਜਨ ਕੀ ਨਿੰਦਾ ਵਿਆਪੇ ਜਾਸਨਿ ਜਨਮੁ ਗਵਾਈ ॥ ਰਾਮ
ਨਾਮੁ ਕਦੇ ਚੇਤਹਿ ਨਾਹੀ ਅੰਤਿ ਗਏ ਪਛੁਤਾਈ ॥੩॥ ਸਫਲੁ ਜਨਮੁ ਭਗਤਾ
ਕਾ ਕੀਤਾ ਗੁਰ ਸੇਵਾ ਆਪਿ ਲਾਏ ॥ ਸਬਦੇ ਰਾਤੇ ਸਹਜੇ ਮਾਤੇ ਅਨਦਿਨੁ
ਹਰਿ ਗੁਣ ਗਾਏ ॥ ਨਾਨਕ ਦਾਸੁ ਕਹੈ ਬੇਨੰਤੀ ਹਉ ਲਾਗਾ ਤਿਨ ਕੈ ਪਾਏ ॥

੪॥੫॥ [ਪੰਨਾ ੬੦੧]

ਪਦ ਅਰਥ :- ਗੁਰਮੁਖਿ-ਗੁਰੂ ਦੀ ਸਰਨ ਪੈਣ ਵਾਲੇ ਮਨੁੱਖ । ਪ੍ਰਭ ਭਾਵਹਿ-
ਪ੍ਰਭੂ ਨੂੰ ਪਿਆਰੇ ਲੱਗਦੇ ਹਨ । ਵਖਾਣੇ-ਵਖਾਣਿ, ਵਖਾਣ ਕੇ । ਸਾਰ-ਸੰਭਾਲ ।
ਕਰਹਿ-ਤੂੰ ਕਰਦਾ ਹੈਂ । ਮਨਿ-ਮਨ ਵਿਚ । ਸਬਦਿ-ਸ਼ਬਦ ਦੀ ਰਾਹੀਂ । ਗੁਣੀ-ਗੁਣਾਂ
ਦੇ ਮਾਲਕ-ਪ੍ਰਭੂ ਵਿਚ । ੧ ।

ਸਮਾਲਿ-ਸੰਭਾਲ, ਚੇਤੇ ਰੱਖ । ਬੋਲੀ-ਮਦਦ-ਗਾਰ । ਰਹਾਉ ।

ਦੁਸਟ ਚਉਕੜੀ-ਦੁਸਟਾਂ ਦਾ ਟੋਲਾ । ਵੀਚਾਰੇ-ਵੀਚਾਰਿ, ਵਿਚਾਰ ਕਰ ਕੇ ।
ਦੁਸਟੀ-ਚੰਦਰੀ । ਕਿਨਿ-ਕਿਸ ਨੇ ? ਨਖਹਿ-ਨਹੁਆਂ ਨਾਲ । ਬਿਦਾਰੇ-ਪਾੜਿਆ
ਗਿਆ । ਲਏ ਉਬਾਰੇ-ਲਏ ਉਬਾਰਿ । ੨ ।

ਆਪਸ ਕਉ-ਆਪਣੇ ਆਪ ਨੂੰ । ਮਨਮੁਖਿ-ਆਪਣੇ ਮਨ ਦੇ ਪਿੱਛੇ ਤੁਰਨ
ਵਾਲੇ । ਵਿਆਪੇ-ਰੁੱਝੇ ਰਹਿੰਦੇ ਹਨ । ਜਾਸਨਿ-ਜਾਣਗੇ । ਗਵਾਈ-ਗਵਾਇ । ਅੰਤਿ-
ਆਖਰ ਨੂੰ, ਅਖੀਰ ਵੇਲੇ । ੩ ।

ਸਬਦੇ-ਸ਼ਬਦਿ, ਸ਼ਬਦ ਵਿਚ । ਰਾਤੇ-ਰੰਗੇ ਰਹਿੰਦੇ ਹਨ । ਸਹਜੇ-ਸਹਜਿ,
ਆਤਮਕ ਅਡੋਲਤਾ ਵਿਚ । ਮਾਤੇ-ਮਸਤ । ਗਾਏ-ਗਾਇ, ਗਾ ਕੇ । ਤਿਨ ਕੈ ਪਾਇ-
ਉਹਨਾਂ ਦੀ ਪੈਰੀਂ । ੪ ।

ਅਰਥ :- ਹੇ ਮੇਰੇ ਮਨ ! ਪਰਮਾਤਮਾ ਨੂੰ ਸਦਾ ਚੇਤੇ ਕਰਦਾ ਰਹੁ । ਅਖੀਰਲੇ
ਸਮੇਂ ਪਰਮਾਤਮਾ ਹੀ ਤੇਰਾ ਮਦਦਗਾਰ ਬਣੇਗਾ, ਪਰਮਾਤਮਾ ਸਦਾ ਤੇਰੇ ਨਾਲ ਸਾਥ
ਨਿਬਾਹੇਗਾ । ਰਹਾਉ ।

ਹੇ ਭਾਈ ! ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ
ਸਿਮਰ ਕੇ ਭਗਤੀ ਕਰਦੇ ਹਨ ਅਤੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ । ਹੇ ਪ੍ਰਭੂ !
ਭਗਤਾਂ ਦੀ ਸੰਭਾਲ ਤੂੰ ਆਪ ਕਰਦਾ ਹੈਂ, ਤੂੰ ਆਪ ਉਹਨਾਂ ਦੀ ਰੱਖਿਆ ਕਰਦਾ ਹੈਂ,
ਕਿਉਂਕਿ ਉਹ ਤੈਨੂੰ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ । ਤੂੰ ਉਹਨਾਂ ਨੂੰ ਆਪਣੇ

ਗੁਣ ਬਖਸ਼ਦਾ ਹੈਂ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਤੇਰੇ ਨਾਲ ਸਾਂਝ ਪਾਂਦੇ ਹਨ । ਹੇ ਭਾਈ ! ਪਰਮਾਤਮਾ ਦੀ ਸਿਫਤਿ ਸਾਲਾਹ ਕਰ ਕਰ ਕੇ (ਭਗਤ) ਗੁਣਾਂ ਦੇ ਮਾਲਕ-ਪੁੱਤ੍ਰ ਵਿਚ ਲੀਨ ਰਹਿੰਦੇ ਹਨ । ੧ ।

ਪਰ, ਹੇ ਭਾਈ ! ਭੈੜੇ ਮਨੁੱਖ ਸਦਾ ਭੈੜ ਹੀ ਕਮਾਂਦੇ ਹਨ ਉਹ, ਵਿਚਾਰ ਕਰ ਕੇ ਸਮਝਦੇ ਨਹੀਂ ਕਿ ਭੈੜੀ ਨਿੰਦਿਆ (ਆਦਿਕ) ਤੋਂ ਕਿਸੇ ਨੇ ਕਦੇ ਚੰਗਾ ਫਲ ਨਹੀਂ ਪਾਇਆ । ਹਰਣਾਖਸ਼ (ਨੇ ਭਗਤ ਨੂੰ ਦੁੱਖ ਦੇਣਾ ਸ਼ੁਰੂ ਕੀਤਾ, ਤਾਂ ਉਹ) ਨਹੁਆਂ ਨਾਲ ਚੀਰਿਆ ਗਿਆ । ਪਰਮਾਤਮਾ ਦਾ ਭਗਤ ਪ੍ਰਹਿਲਾਦ ਸਦਾ ਪਰਮਾਤਮਾ ਦੇ ਗੁਣ ਗਾਂਦਾ ਸੀ, ਪਰਮਾਤਮਾ ਨੇ ਉਸ ਨੂੰ (ਨਰਸਿੰਘ ਰੂਪ ਧਾਰ ਕੇ) ਬਚਾ ਲਿਆ । ੨ ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਕੋਈ ਅਕਲ-ਸ਼ੁਰੂ ਨਹੀਂ ਹੁੰਦੀ, ਉਹ ਆਪਣੇ ਆਪ ਨੂੰ ਤਾਂ ਚੰਗਾ ਸਮਝਦੇ ਹਨ, ਪਰ ਨੇਕ ਬੰਦਿਆਂ ਦੀ ਨਿੰਦਿਆ ਕਰਨ ਵਿਚ ਹੁੱਝੇ ਰਹਿੰਦੇ ਹਨ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ । ਉਹ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ, ਆਖਰ ਹੱਥ ਮਲਦੇ (ਜਗਤ ਤੋਂ) ਚਲੇ ਜਾਂਦੇ ਹਨ । ੩ ।

ਹੇ ਭਾਈ ! ਪਰਮਾਤਮਾ ਆਪ ਹੀ ਭਗਤਾਂ ਦੀ ਜ਼ਿੰਦਗੀ ਕਾਮਯਾਬ ਬਣਾਂਦਾ ਹੈ, ਉਹ ਆਪ ਹੀ ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਜੋੜਦਾ ਹੈ, (ਇਸ ਤਰ੍ਹਾਂ ਉਹ) ਹਰ ਵੇਲੇ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾ ਕੇ ਗੁਰੂ ਦੇ ਸ਼ਬਦ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ ਅਤੇ ਆਤਮਕ ਅਭੋਲਤਾ ਵਿਚ ਮਸਤ ਰਹਿੰਦੇ ਹਨ । ਦਾਸ ਨਾਨਕ ਬੇਨਤੀ ਕਰਦਾ ਹੈ—ਮੈਂ ਉਹਨਾਂ ਭਗਤਾਂ ਦੇ ਚਰਨੀਂ ਲੱਗਦਾ ਹਾਂ । ੪ । ੫ ।

ਸੋਰਠਿ ਮਹਲਾ ੩ ॥ ਸੋ ਸਿਖੁ ਸਖ ਬੰਧਪੁ ਹੈ ਭਾਈ ਜਿ ਗੁਰ ਕੇ ਭਾਣੇ ਵਿਚਿ ਆਵੈ ॥ ਆਪਣੈ ਭਾਣੈ ਜੋ ਚਲੈ ਭਾਈ ਵਿਛੁੜਿ ਚੋਟਾ ਖਾਵੈ ॥ ਬਿਨੁ ਸਤਿਗੁਰ ਸੁਖੁ ਕਦੇ ਨ ਪਾਵੈ ਭਾਈ ਫਿਰਿ ਫਿਰਿ ਪਛੋਤਾਵੈ ॥ ੧ ॥ ਹਰਿ ਕੇ ਦਾਸ ਸੁਹੇਲੇ ਭਾਈ ॥ ਜਨਮ ਜਨਮ ਕੇ ਕਿਲਵਿਖ ਦੁਖ ਕਾਟੇ ਆਪੇ ਮੇਲਿ ਮਿਲਾਈ ॥ ਰਹਾਉ ॥ ਇਹੁ ਕੁਟੰਬੁ ਸਭੁ ਜੀਅ ਕੇ ਬੰਧਨ ਭਾਈ ਭਰਮਿ ਭੁਲਾ ਸੈਂਸਾਰਾ ॥ ਬਿਨੁ ਗੁਰ ਬੰਧਨ ਟੂਟਹਿ ਨਾਹੀ ਗੁਰਮੁਖਿ ਮੋਖ ਦੁਆਰਾ ॥ ਕਰਮ ਕਰਹਿ ਗੁਰ ਸਬਦੁ ਨ ਪਛਾਣਹਿ ਮਰਿ ਜਨਮਹਿ ਵਾਰੋ ਵਾਰਾ ॥ ੨ ॥ ਹਉ ਮੇਰਾ ਜਗੁ ਪਲਚਿ ਰਹਿਆ ਭਾਈ ਕੋਇ ਨ ਕਿਸ ਹੀ ਕੇਰਾ ॥ ਗੁਰਮੁਖਿ ਮਹਲੁ ਪਾਇਨਿ ਗੁਣ ਗਾਵਨਿ ਨਿਜ ਘਰਿ ਹੋਇ ਬਸੇਰਾ ॥

ਐਥੈ ਬੁਝੈ ਸੁ ਆਪੁ ਪਛਾਣੈ ਹਰਿਪ੍ਰਭੁ ਹੈ ਤਿਸੁ ਕੇਰਾ ॥ ੩ ॥ ਸਤਿਗੁਰੁ

ਸਦਾ ਦਇਆਲੁ ਹੈ ਭਾਈ ਵਿਣੁ ਭਾਗਾ ਕਿਆ ਪਾਈਐ ॥ ਏਕ ਨਦਰਿ
ਕਰਿ ਵੇਖੈ ਸਭ ਉਪਰਿ ਜੇਹਾ ਭਾਉ ਤੇਹਾ ਫਲੁ ਪਾਈਐ ॥ ਨਾਨਕ ਨਾਮੁ
ਵਸੈ ਮਨ ਅੰਤਰਿ ਵਿਚਹੁ ਆਪੁ ਗਵਾਈਐ ॥ ੪ ॥ ੬ ॥ [ਪੰਨਾ ੬੦੧]

ਪਦ ਅਰਥ :-ਸੋ-ਉਹ ਮਨੁੱਖ । ਸਖਾ-ਮਿੱਤਰ । ਬੰਧਪੁ-ਰਿਸ਼ਤੇਦਾਰ । ਜਿ-
ਜੇਹੜਾ । ਭਾਣੈ-ਮਰਜ਼ੀ ਵਿਚ, ਮਰਜ਼ੀ ਅਨੁਸਾਰ । ਵਿਛੁੜਿ-ਵਿੱਛੁੜ ਕੇ । ੧ ।

ਸੁਹੇਲੇ-ਸੁਖੀ । ਕਿਲਵਿਖ-ਪਾਪ । ਆਪੇ-ਪ੍ਰਭੂ ਆਪ ਹੀ । ਰਹਾਉ ।

ਕੁਟੰਬੁ-ਪਰਵਾਰ । ਸਭੁ-ਸਾਰਾ।ਜੀਅ ਕੇ ਬੰਧਨ-ਜਿੰਦ ਵਾਸਤੇ ਬੰਧਨ । ਭੁਲਾ-
ਕੁਰਾਚੇ ਪਿਆ ਰਹਿੰਦਾ ਹੈ । ਗੁਰਮੁਖਿ-ਗੁਰੂ ਦੀ ਦੀ ਸਰਨ ਪਿਆ।ਮੋਖ-ਖਲਾਸੀ।ਕਰਮ-
ਦੁਨੀਆ ਦੇ ਕੰਮ-ਧੰਧੇ । ਵਾਰੋ ਵਾਰਾ-ਮੁੜ ਮੁੜ । ੨ ।

ਰਉ-ਮੈਂ (ਵਡਾ ਹਾਂ) । ਮੇਰਾ-(ਇਹ ਧਨ ਪਦਾਰਥ) ਮੇਰਾ ਹੈ। ਪਲਚਿ ਰਹਿਆ
-ਉਲਝਿਆ ਪਿਆ ਹੈ । ਕੇਰਾ-ਦਾ । ਮਹਲੁ-ਪਰਮਾਤਮਾ ਦੀ ਹਜ਼ੂਰੀ । ਪਾਇਨਿ-ਪਾ
ਲੈਂਦੇ ਹਨ । ਨਿਜ ਘਰਿ-ਆਪਣੇ ਘਰ ਵਿਚ । ਐਥੈ-ਇਸ ਜੀਵਨ ਵਿਚ । ਆਪੁ-
ਆਪਣੇ ਆਪ ਨੂੰ, ਆਪਣੇ ਆਤਮਕ ਜੀਵਨ ਨੂੰ । ੩ ।

ਦਇਆਲੁ-ਦਇਆ ਦਾ ਘਰ । ਭਾਗ-ਚੰਗੀ ਕਿਸਮਤਿ । ਕਰਿ-ਕਰ ਕੇ, ਨਾਲ।
ਭਾਉ-ਭਾਵਨਾ, ਨੀਅਤ । ਆਪੁ-ਆਪਾ-ਭਾਵ । ੪ ।

ਅਰਥ :-ਹੇ ਭਾਈ ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ ।
ਪਰਮਾਤਮਾ ਆਪ ਉਹਨਾਂ ਦੇ ਜਨਮਾਂ ਜਨਮਾਂ ਦੇ ਦੁੱਖ ਪਾਪ ਕੱਟ ਦੇਂਦਾ ਹੈ, ਤੇ, ਉਹਨਾਂ
ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ । ਰਹਾਉ ।

ਹੇ ਭਾਈ ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇ-
ਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ । ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ
ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁੱਖ ਸਹਾਰਦਾ ਹੈ । ਗੁਰੂ ਦੀ ਸਰਨ
ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ, ਮੁੜ ਮੁੜ (ਦੁੱਖੀ ਹੋ ਕੇ)
ਪਛੁਤਾਂਦਾ ਹੈ । ੧ ।

ਹੇ ਭਾਈ ! (ਗੁਰੂ ਦੀ ਰਜ਼ਾ ਵਿਚ ਤੁਰਨ ਤੋਂ ਬਿਨਾ) ਇਹ (ਆਪਣਾ) ਪਰਵਾਰ
ਭੀ ਜਿੰਦ ਵਾਸਤੇ ਨਿਰਾ ਮੋਹ ਦੇ ਬੰਧਨ ਬਣ ਜਾਂਦਾ ਹੈ, (ਤਾਂਹੀਏਂ) ਜਗਤ (ਗੁਰੂ ਤੋਂ)
ਭਟਕ ਕੇ ਕੁਰਾਚੇ ਪਿਆ ਰਹਿੰਦਾ ਹੈ । ਗੁਰੂ ਦੀ ਸਰਨ ਆਉਣ ਤੋਂ ਬਿਨਾ ਇਹ ਬੰਧਨ
ਟੁੱਟਦੇ ਨਹੀਂ । ਗੁਰੂ ਦੀ ਸਰਨ ਪੈਣ ਵਾਲਾ ਮਨੁੱਖ (ਮੋਹ ਦੇ ਬੰਧਨਾਂ ਤੋਂ) ਖਲਾਸੀ ਪਾਣ
ਗੁਰੂ ਤੇ ਰਸਤਾ ਲੱਭ ਲੈਂਦਾ ਹੈ । ਜੇਹੜੇ ਮਨੁੱਖ ਨਿਰੇ ਦੁਨੀਆ ਦੇ ਕੰਮ-ਧੰਧੇ ਹੀ ਕਰਦੇ ਹਨ,

ਪਰ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ ।੨।

ਹੇ ਭਾਈ ! 'ਮੈਂ ਵੁਡਾ ਹਾਂ', 'ਇਹ ਧਨ ਆਦਿਕ ਮੇਰਾ ਹੈ'—ਇਸ ਵਿਚ ਹੀ ਜਗਤ ਉਲਝਿਆ ਪਿਆ ਹੈ (ਉਂਵ) ਕੋਈ ਭੀ ਕਿਸੇ ਦਾ (ਸਦਾ ਦਾ ਸਾਥੀ) ਨਹੀਂ ਬਣ ਸਕਦਾ। ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਪਰਮਾਤਮਾ ਦੀ ਸਿਫਤਿ ਸਾਲਾਹ ਕਰਦੇ ਹਨ, ਤੇ, ਪਰਮਾਤਮਾ ਦੀ ਹਜ਼ੂਰੀ ਪ੍ਰਾਪਤ ਕਰੀ ਰੱਖਦੇ ਹਨ, ਉਹਨਾਂ ਦਾ (ਆਤਮਕ) ਨਿਵਾਸ ਪ੍ਰਭੂ-ਚਰਨਾਂ ਵਿਚ ਹੋਇਆ ਰਹਿੰਦਾ ਹੈ। ਜੇਹੜਾ ਮਨੁੱਖ ਇਸ ਜੀਵਨ ਵਿਚ ਹੀ (ਇਸ ਭੇਤ ਨੂੰ) ਸਮਝਦਾ ਹੈ, ਉਹ ਆਪਣੇ ਆਤਮਕ ਜੀਵਨ ਨੂੰ ਪੜਤਾਲਦਾ ਰਹਿੰਦਾ ਹੈ, ਪਰਮਾਤਮਾ ਉਸ ਮਨੁੱਖ ਦਾ ਸਹਾਈ ਬਣਿਆ ਰਹਿੰਦਾ ਹੈ ।੩।

ਹੇ ਭਾਈ ! ਗੁਰੂ ਹਰ ਵੇਲੇ ਹੀ ਦਇਆਵਾਨ ਰਹਿੰਦਾ ਹੈ (ਮਾਇਆ-ਵੇੜਿਆ ਮਨੁੱਖ ਗੁਰੂ ਦੀ ਸਰਨ ਨਹੀਂ ਆਉਂਦਾ) ਕਿਸਮਤਿ ਤੋਂ ਬਿਨਾ (ਗੁਰੂ ਪਾਸੋਂ) ਕੀਹ ਮਿਲੇ ? ਗੁਰੂ ਸਭਨਾਂ ਨੂੰ ਇਕ ਪਿਆਰ ਦੀ ਨਿਗਾਹ ਨਾਲ ਵੇਖਦਾ ਹੈ । (ਪਰ ਸਾਡੀ ਜੀਵਾਂ ਦੀ) ਜਿਹੇ ਜਿਹੀ ਭਾਵਨਾ ਹੁੰਦੀ ਹੈ ਉਹੋ ਜਿਹਾ ਫਲ (ਸਾਨੂੰ ਗੁਰੂ ਪਾਸੋਂ) ਮਿਲ ਜਾਂਦਾ ਹੈ । ਹੇ ਨਾਨਕ ! (ਜੇ ਗੁਰੂ ਦੀ ਸਰਨ ਪੈ ਕੇ ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਲਈਏ, ਤਾਂ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ ।੪।੬।

ਸੋਰਠਿ ਮਹਲਾ ੩ ਚੌਤੁਕੇ ॥ ਸਚੀ ਭਗਤਿ ਸਤਿਗੁਰ ਤੇ ਹੋਵੈ ਸਚੀ
ਹਿਰਦੈ ਬਾਣੀ ॥ ਸਤਿਗੁਰੁ ਸੇਵੇ ਸਦਾ ਸੁਖੁ ਪਾਏ ਹਉਮੈ ਸਬਦਿ ਸਮਾਣੀ ॥
ਬਿਨੁ ਗੁਰੁ ਸਾਚੇ ਭਗਤਿ ਨ ਹੋਵੀ ਹੋਰ ਭੂਲੀ ਫਿਰੈ ਇਆਣੀ ॥ ਮਨਮੁਖਿ
ਫਿਰਹਿ ਸਦਾ ਦੁਖੁ ਪਾਵਹਿ ਭੂਬਿ ਮੁਏ ਵਿਣੁ ਪਾਣੀ ॥੧॥ ਭਾਈ ਰੇ ਸਦਾ
ਰਹੁ ਸਰਣਾਈ ॥ ਆਪਣੀ ਨਦਰਿ ਕਰੇ ਪਤਿ ਰਾਖੈ ਹਰਿਨਾਮੇ ਦੇ
ਵਡਿਆਈ ॥ ਰਹਾਉ ॥ ਪੂਰੇ ਗੁਰ ਤੇ ਆਪੁ ਪਛਾਤਾ ਸਬਦਿ ਸਚੈ ਵੀਚਾਰਾ ॥

ਹਿਰਦੈ ਜਗਜੀਵਨੁ ਸਦ ਵਸਿਆ ਤਜਿ ਕਾਮੁ ਕ੍ਰੋਧੁ ਅਹੰਕਾਰਾ ॥ ਸਦਾ
ਹਜੂਰਿ ਰਵਿਆ ਸਭ ਠਾਈ ਹਿਰਦੈ ਨਾਮੁ ਅਪਾਰਾ ॥ ਜੁਗਿ ਜੁਗਿ ਬਾਣੀ
ਸਬਦਿ ਪਛਾਣੀ ਨਾਉ ਮੀਠਾ ਮਨਹਿ ਪਿਆਰਾ ॥ ੨ ॥ ਸਤਿਗੁਰੁ ਸੇਵਿ
ਜਿਨਿ ਨਾਮੁ ਪਛਾਤਾ ਸਫਲ ਜਨਮੁ ਜਗਿ ਆਇਆ ॥ ਹਰਿਰਸੁ ਚਾਖਿ
ਸਦਾ ਮਨੁ ਤ੍ਰਿਪਤਿਆ ਗੁਣ ਗਾਵੈ ਗੁਣੀ ਅਘਾਇਆ ॥ ਕਮਲੁ ਪ੍ਰਗਾਸਿ
ਸਦਾ ਰੰਗਿ ਰਾਤਾ ਅਨਹਦ ਸਬਦੁ ਵਜਾਇਆ ॥ ਤਨੁ ਮਨੁ ਨਿਰਮਲੁ

ਨਿਰਮਲ ਬਾਣੀ ਸਚੇ ਸਚਿ ਸਮਾਇਆ ॥ ੩ ॥ ਰਾਮਨਾਮ ਕੀ ਗਤਿ ਕੋਇ
ਨ ਬੁਝੈ ਗੁਰਮਤਿ ਰਿਦੈ ਸਮਾਈ ॥ ਗੁਰਮੁਖਿ ਹੋਵੈ ਸੁ ਮਗੁ ਪਛਾਣੈ ਹਰਿ
ਰਸਿ ਰਸਨ ਰਸਾਈ ॥ ਜਪੁ ਤਪੁ ਸੰਜਮੁ ਸਭੁ ਗੁਰ ਤੇ ਹੋਵੈ ਹਿਰਦੈ ਨਾਮੁ
ਵਸਾਈ ॥ ਨਾਨਕ ਨਾਮੁ ਸਮਾਲਹਿ ਸੇ ਜਨ ਸੋਹਨਿ ਦਰਿ ਸਾਚੈ ਪਤਿ
ਪਾਈ ॥੪॥੨॥ [ਪੰਨਾ ੬੦੨]

ਚੌਤੁਕੇ—ਉਹ ਸ਼ਬਦ ਜਿੰਨ੍ਹਾਂ ਦੇ ਹਰੇਕ 'ਬੰਦ' ਵਿਚ ਚਾਰ ਚਾਰ ਤੁਕਾਂ ਹੁੰਦੀਆਂ ਹਨ।
ਪਦ ਅਰਥ :—ਸਚੀ ਭਗਤਿ—ਸਦਾ-ਬਿਰ ਪ੍ਰਭੂ ਦੀ ਭਗਤੀ। ਤੇ—ਤੋਂ, ਦੀ ਰਾਹੀਂ।
ਸਚੀ ਬਾਣੀ—ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ। ਸਬਦਿ—ਸ਼ਬਦ ਵਿਚ।
ਹੋਰ ਇਆਣੀ—ਉਹ ਅੰਵਾਣ ਲੁਕਾਈ ਜੋਹੜੀ ਗੁਰੂ ਦੀ ਸਰਨ ਨਹੀਂ ਪੈਂਦੀ। ਮਨਮੁਖਿ
—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ। ੧।

ਰਹਹੁ—ਟਿਕਿਆ ਰਹੁ। ਪਤਿ—ਇੱਜ਼ਤ। ਰਹਾਉ।

ਆਪੁ—ਆਪਣਾ ਆਪ, ਆਪਣਾ ਆਤਮਕ ਜੀਵਨ। ਹਿਰਦੈ—ਹਿਰਦੇ ਵਿਚ।
ਸਦ—ਸਦਾ। ਤਜਿ—ਤਜ ਕੇ। ਰਵਿਆ—ਵਿਆਪਕ। ਜੁਗਿ ਜੁਗਿ—ਹਰੇਕ ਜੁਗ ਵਿਚ।
ਸਬਦਿ—ਸ਼ਬਦ ਦੀ ਰਾਹੀਂ। ਮਨਹਿ—ਮਨ ਵਿਚ।

ਜਿਨਿ—ਜਿਸ ਨੇ। ਪਛਾਤਾ—ਸਾਂਝ ਪਾਈ। ਜਗਿ—ਜਗਤ ਵਿਚ। ਗੁਣੀ—ਗੁਣਾਂ
ਦੀ ਰਾਹੀਂ। ਅਘਾਇਆ—ਮਾਇਆ ਵਲੋਂ ਰੱਜ ਜਾਂਦਾ ਹੈ। ਕਮਲੁ—ਹਿਰਦਾ-ਕੋਲ ਫੁੱਲ।
ਪ੍ਰਗਾਸਿ—ਖਿੜ ਕੇ। ਅਨਹਦ—ਇਕ-ਰਸ। ੩।

ਗਤਿ—ਉੱਚੀ ਆਤਮਕ ਅਵਸਥਾ। ਰਿਦੈ—ਹਿਰਦੇ ਵਿਚ। ਸਮਾਈ—ਟਿਕ ਜਾਂਦਾ
ਹੈ। ਮਗੁ—ਰਸਤਾ। ਰਸਿ—ਰਸ ਨਾਲ। ਰਸਨ—ਜੀਭ। ਰਸਾਈ—ਰਸ ਜਾਂਦੀ ਹੈ। ਗੁਰ
ਤੇ—ਗੁਰੂ ਪਾਸੋਂ। ਦਰਿ—ਦਰ ਤੇ। ੪।

ਅਰਥ :—ਹੇ ਭਾਈ ! ਸਦਾ ਗੁਰੂ ਦੀ ਸਰਨ ਟਿਕਿਆ ਰਹੁ। (ਜੋਹੜਾ ਮਨੁੱਖ
ਗੁਰੂ ਦੀ ਸਰਨ ਪਿਆ ਰਹਿੰਦਾ ਹੈ, ਉਸ ਉਤੇ ਗੁਰੂ) ਆਪਣੀ ਮੋਹਰ ਦੀ ਨਿਗਾਹ
ਕਰਦਾ ਹੈ; ਉਸ ਦੀ ਇੱਜ਼ਤ ਰੱਖਦਾ ਹੈ, ਉਸ ਨੂੰ ਪ੍ਰਭੂ ਦਾ ਨਾਮ ਬਖ਼ਸ਼ਦਾ ਹੈ (ਜੋ ਇਕ
ਵੱਡੀ) ਇੱਜ਼ਤ ਹੈ। ਰਹਾਉ।

ਹੇ ਭਾਈ ! ਗੁਰੂ ਦੀ ਰਾਹੀਂ ਸਦਾ-ਬਿਰ ਪ੍ਰਭੂ ਦੀ ਭਗਤੀ ਹੋ ਸਕਦੀ ਹੈ, ਸਦਾ
ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ ਹਿਰਦੇ ਵਿਚ ਟਿਕ ਜਾਂਦੀ ਹੈ। ਜੋਹੜਾ ਮਨੁੱਖ
ਗੁਰੂ ਦੀ ਸਰਨ ਪੈਂਦਾ ਹੈ, ਉਹ ਸਦਾ ਸੁਖ ਮਾਣਦਾ ਹੈ, ਉਸ ਦੀ ਹਉਮੈ ਗੁਰੂ ਦੇ ਸ਼ਬਦ
ਵਿਚ ਹੀ ਮੁੱਕ ਜਾਂਦੀ ਹੈ। ਸੱਚੇ ਗੁਰੂ ਤੋਂ ਬਿਨਾ ਭਗਤੀ ਨਹੀਂ ਹੋ ਸਕਦੀ, ਜੋਹੜੀ
ਅੰਵਾਣ ਲੁਕਾਈ ਗੁਰੂ ਦੇ ਦਰ ਤੇ ਨਹੀਂ ਆਉਂਦੀ, ਉਹ ਕੁਰਾਹੇ ਪਈ ਰਹਿੰਦੀ ਹੈ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਦੇ ਫਿਰਦੇ ਹਨ, ਸਦਾ ਦੁੱਖ ਪਾਂਦੇ ਹਨ; ਉਹ, ਮਾਨੋ, ਪਾਣੀ ਤੋਂ ਬਿਨਾ ਹੀ ਡੁੱਬ ਮਰਦੇ ਹਨ ।੧।

ਜਿਸ ਮਨੁੱਖ ਨੇ ਪੂਰੇ ਗੁਰੂ ਦੀ ਰਾਹੀਂ ਆਪਣੇ ਆਤਮਕ ਜੀਵਨ ਨੂੰ ਪੜਤਾਲਣਾ ਸ਼ੁਰੂ ਕਰ ਦਿੱਤਾ, ਉਸ ਨੇ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਗੁਣਾਂ ਨੂੰ ਵਿਚਾਰਨਾ ਸ਼ੁਰੂ ਕਰ ਦਿੱਤਾ । ਕਾਮ ਕ੍ਰੋਧ ਅਹੰਕਾਰ (ਆਦਿਕ ਵਿਕਾਰ) ਤਿਆਗਣ ਨਾਲ ਉਸ ਦੇ ਹਿਰਦੇ ਵਿਚ ਜਗਤ ਦਾ ਜੀਵਨ ਪ੍ਰਭੂ ਸਦਾ ਲਈ ਆ ਵੱਸਿਆ। ਬੇਅੰਤ ਪ੍ਰਭੂ ਦਾ ਨਾਮ ਉਸ ਦੇ ਹਿਰਦੇ ਵਿਚ ਆ ਵੱਸਣ ਕਰਕੇ ਪ੍ਰਭੂ ਉਸ ਨੂੰ ਹਰ ਵੇਲੇ ਅੰਗ-ਸੰਗ-ਵੱਸਦਾ ਦਿੱਸ ਪਿਆ, ਸਭ ਥਾਵਾਂ ਵਿਚ ਮੌਜੂਦ ਦਿੱਸ ਪਿਆ । ਗੁਰੂ ਦੇ ਸ਼ਬਦ ਦੀ ਰਾਹੀਂ ਉਸ ਨੂੰ ਇਹ ਪਛਾਣ ਆ ਗਈ ਕਿ (ਪਰਮਾਤਮਾ ਨਾਲ ਮਿਲਾਪ ਦਾ ਵਸੀਲਾ) ਹਰੇਕ ਜੁਗ ਵਿਚ ਗੁਰੂ ਦੀ ਬਾਣੀ ਹੀ ਹੈ, ਪਰਮਾਤਮਾ ਦਾ ਨਾਮ ਉਸ ਨੂੰ ਆਪਣੇ ਮਨ ਵਿਚ ਪਿਆਰਾ ਲੱਗਣ ਲੱਗ ਪਿਆ । ੨ ।

ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਨਾਲ ਸਾਂਝ ਪਾ ਲਈ, ਜਗਤ ਵਿਚ ਆ ਕੇ ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ । ਪਰਮਾਤਮਾ ਦੇ ਨਾਮ ਦਾ ਸੁਆਦ ਚੱਖ ਕੇ ਉਸ ਦਾ ਮਨ ਸਦਾ ਲਈ ਤ੍ਰਿਪਤ ਹੋ ਜਾਂਦਾ ਹੈ, ਉਹ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਗੁਣਾਂ ਦੀ ਰਾਹੀਂ ਮਾਇਆ ਵਲੋਂ ਰੱਜ ਜਾਂਦਾ ਹੈ । ਉਸ ਦਾ ਹਿਰਦਾ-ਕਮਲ ਖਿੜ ਕੇ ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ, ਉਹ (ਆਪਣੇ ਹਿਰਦੇ ਵਿਚ) ਇਕ-ਰਸ ਗੁਰ-ਸ਼ਬਦ (ਦਾ ਵਾਜਾ) ਵਜਾਂਦਾ ਰਹਿੰਦਾ ਹੈ । ਪਵਿਤ੍ਰ ਬਾਣੀ ਦੀ ਬਰਕਤਿ ਨਾਲ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ, ਉਹ ਸਦਾ-ਬਿਰ ਪ੍ਰਭੂ ਵਿਚ ਹੀ ਲੀਨ ਰਹਿੰਦਾ ਹੈ । ੩।

ਕੋਈ ਮਨੁੱਖ ਨਹੀਂ ਸਮਝ ਸਕਦਾ ਕਿ ਪਰਮਾਤਮਾ ਦੇ ਨਾਮ ਨਾਲ ਕਿਤਨੀ ਕੁ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ (ਉਂਵ) ਗੁਰੂ ਦੀ ਮਤਿ ਲਿਆਂ ਨਾਮ (ਮਨੁੱਖ ਦੇ) ਹਿਰਦੇ ਵਿਚ ਆ ਵੱਸਦਾ ਹੈ । ਜੇਹੜਾ ਮਨੁੱਖ ਗੁਰੂ ਦੇ ਸਨਮੁਖ ਹੋ ਜਾਂਦਾ ਹੈ ਉਹ (ਪਰਮਾਤਮਾ ਦੇ ਮਿਲਾਪ ਦਾ) ਰਸਤਾ ਪਛਾਣ ਲੈਂਦਾ ਹੈ, ਉਸ ਦੀ ਜੀਭ ਨਾਮ-ਰਸ ਨਾਲ ਰਸ ਜਾਂਦੀ ਹੈ। ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਹਿਰਦੇ ਵਿਚ ਆ ਵੱਸਦਾ ਹੈ—ਇਹੀ ਹੈ ਜਪ, ਇਹੀ ਹੈ ਤਪ, ਇਹੀ ਹੈ ਸੰਜਮ । ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾਈ ਰੱਖਦੇ ਹਨ, ਉਹ ਸੌਹਣੇ ਜੀਵਨ ਵਾਲੇ ਬਣ ਜਾਂਦੇ ਹਨ, ਸਦਾ-ਬਿਰ ਪ੍ਰਭੂ ਦੇ ਦਰ ਤੇ ਉਹਨਾਂ ਨੂੰ ਇੱਛਤ ਮਿਲਦੀ ਹੈ । ੪।੭।

ਸੋਰਠਿ ਮ: ੩ ਦੁਤੁਕੇ ॥ ਸਤਿਗੁਰ ਮਿਲਿਐ ਉਛਟੀ ਭਈ ਭਾਈ
ਜੀਵਤ ਮਰੈ ਤਾ ਬੁਝ ਪਾਇ ॥ ਸੇ ਗੁਰੂ ਸੇ ਸਿਖੁ ਹੈ ਭਾਈ ਜਿਸੁ ਜੇਤੀ ਜੇਤਿ

ਮਿਲਾਇ ॥੧॥ ਮਨ ਰੇ ਹਰਿ ਹਰਿ ਸੇਤੀ ਲਿਵ ਲਾਇ ॥ ਮਨ ਹਰਿ ਜਪਿ
ਮੀਠਾ ਲਾਗੈ ਭਾਈ ਗੁਰਮੁਖਿ ਪਾਏ ਹਰਿ ਥਾਇ ॥ ਰਹਾਉ ॥ ਬਿਨੁ ਗੁਰ
ਪ੍ਰੀਤਿ ਨ ਉਪਜੈ ਭਾਈ ਮਨਮੁਖਿ ਦੂਜੈ ਭਾਇ ॥ ਤੁਹ ਕੁਟਹਿ ਮਨਮੁਖ
ਕਰਮ ਕਰਹਿ ਭਾਈ ਪਲੈ ਕਿਛੁ ਨ ਪਾਇ ॥੨॥ ਗੁਰ ਮਿਲਿਐ ਨਾਮੁ ਮਨਿ
ਰਵਿਆ ਭਾਈ ਸਾਚੀ ਪ੍ਰੀਤਿ ਪਿਆਰਿ ॥ ਸਦਾ ਹਰਿ ਕੇ ਗੁਣ ਰਵੈ ਭਾਈ
ਗੁਰ ਕੇ ਹੇਤਿ ਅਪਾਰਿ ॥੩॥ ਆਇਆ ਸੇ ਪਰਵਾਣੁ ਹੈ ਭਾਈ ਜਿ ਗੁਰ ਸੇਵਾ
ਚਿਤੁ ਲਾਇ ॥ ਨਾਨਕ ਨਾਮੁ ਹਰਿ ਪਾਈਐ ਭਾਈ ਗੁਰ ਸਬਦੀ ਮੇਲਾਇ
॥੪॥੮॥ [ਪੰਨਾ ੬੦੨]

ਪਦ ਅਰਥ :- ਸਤਿਗੁਰ ਮਿਲਿਐ—ਜੇ ਗੁਰੂ ਮਿਲ ਪਏ। ਉਲਟੀ ਭਈ—
(ਵਿਕਾਰਾਂ ਵਲੋਂ ਸੁਰਤਿ) ਹਟ ਜਾਂਦੀ ਹੈ, ਮੁੜ ਪੈਂਦੀ ਹੈ। ਜੀਵਨ ਮਰੈ—ਜੀਉਂਦਾ ਮਰ
ਜਾਂਦਾ ਹੈ, ਦੁਨੀਆ ਦੀ ਕਿਰਤ ਕਰਦਾ ਹੀ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਬੁਝ—
ਆਤਮਕ ਜੀਵਨ ਦੀ ਸਮਝ। ਸੋ ਗੁਰੂ ਸੋ ਸਿਖ—ਉਹ ਮਨੁੱਖ ਗੁਰੂ ਦਾ (ਅਸਲ) ਸਿੱਖ
ਹੈ। ਜਿਸੁ ਜੋਤਿ—ਜਿਸ ਦੀ ਆਤਮਾ ਨੂੰ। ਜੋਤੀ ਮਿਲਾਇ—(ਗੁਰੂ) ਪਰਮਾਤਮਾ ਵਿਚ
ਮਿਲਾ ਦੇਂਦਾ ਹੈ। ੧।

ਸੇਤੀ—ਨਾਲ। ਲਿਵ—ਲਗਨ। ਮਨ ਰੇ—ਹੇ ਮਨ ! ਜਪਿ—ਜਪ ਜਪ ਕੇ। ਗੁਰਮੁਖਿ—
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ। ਥਾਇ—ਥਾਂ ਵਿਚ, ਹਜ਼ੂਰੀ ਵਿਚ। ਹਰਿ ਥਾਇ—
ਪ੍ਰਭੂ ਦੀ ਹਜ਼ੂਰੀ ਵਿਚ। ਰਹਾਉ।

ਭਾਈ—ਹੇ ਭਾਈ ! ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਦੂਜੈ
ਭਾਇ—(ਪ੍ਰਭੂ ਤੋਂ ਬਿਨਾ) ਕਿਸੇ ਹੋਰ ਪਿਆਰ ਵਿਚ। ਭਾਇ—ਪਿਆਰ ਵਿਚ। ਤੁਹ—
ਦਾਣਿਆਂ ਉਪਰਲੇ ਸਿੱਕੜ। ਕੁਟਹਿ—ਕੁੱਟਦੇ ਹਨ। ੨।

ਮਨਿ—ਮਨ ਵਿਚ। ਰਵਿਆ—ਹਰ ਵੇਲੇ ਵੱਸਿਆ ਰਹਿੰਦਾ ਹੈ। ਪਿਆਰਿ—
ਪਿਆਰ ਵਿਚ। ਰਵੈ—ਚੇਤੇ ਕਰਦਾ ਹੈ। ਹੇਤਿ—ਹਿਤ ਦੀ ਰਾਹੀਂ। ਅਪਾਰਿ ਹੇਤਿ—
ਅਤੱਟ ਪਿਆਰ ਦੀ ਰਾਹੀਂ। ੩।

ਸੋ—ਉਹ ਮਨੁੱਖ। ਪਰਵਾਣੁ—ਕਬੂਲ। ਜਿ—ਜੇਹੜਾ। ਪਾਈਐ—ਪਾ ਲਈਦਾ ਹੈ।
।੪।

ਅਰਥ :- ਹੇ ਮਨ ! ਸਦਾ ਪਰਮਾਤਮਾ ਨਾਲ ਸੁਰਤਿ ਜੋੜੀ ਰੱਖ। ਹੇ ਮਨ ! ਮੁੜ
ਮੁੜ ਜਪ ਜਪ ਕੇ ਪਰਮਾਤਮਾ ਪਿਆਰਾ ਲੱਕਣ ਲੱਗ ਪੈਂਦਾ ਹੈ। ਹੇ ਭਾਈ ! ਗੁਰੂ ਦੀ
ਸ਼ਰਨ ਪੈਣ ਵਾਲਾ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ (ਥਾਂ) ਲੱਭ ਲੈਂਦਾ ਹੈ। ਰਹਾਉ।

ਹੇ ਭਾਈ ! ਜੇ ਗੁਰੂ ਮਿਲ ਪਏ, ਤਾਂ ਮਨੁੱਖ ਆਤਮਕ ਜੀਵਨ ਦੀ ਸਮਝ ਹਾਸਲ ਕਰ ਲੈਂਦਾ ਹੈ, ਮਨੁੱਖ ਦੀ ਸੁਰਤਿ ਵਿਕਾਰਾਂ ਵਲੋਂ ਪਰਤ ਪੈਂਦੀ ਹੈ, ਦੁਨੀਆ ਦੇ ਕਾਰ-ਵਿਹਾਰ ਕਰਦਾ ਹੋਇਆ ਹੀ ਮਨੁੱਖ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ। ਹੇ ਭਾਈ ! ਜਿਸ ਮਨੁੱਖ ਦੀ ਆਤਮਾ ਨੂੰ ਗੁਰੂ ਪਰਮਾਤਮਾ ਵਿਚ ਮਿਲਾ ਦੇਂਦਾ ਹੈ, ਉਹ (ਅਸਲ) ਸਿੱਖ ਬਣ ਜਾਂਦਾ ਹੈ। ੧।

ਹੇ ਭਾਈ ! ਗੁਰੂ ਤੋਂ ਬਿਨਾ (ਮਨੁੱਖ ਦਾ ਪ੍ਰਭੂ ਵਿਚ) ਪਿਆਰ ਪੈਦਾ ਨਹੀਂ ਹੁੰਦਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਪ੍ਰਭੂ ਨੂੰ ਛੱਡ ਕੇ) ਹੋਰ ਹੋਰ ਦੇ ਪਿਆਰ ਵਿਚ ਟਿਕਿਆ ਰਹਿੰਦਾ ਹੈ। ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ (ਜੋ ਭੀ ਧਾਰਮਿਕ) ਕੰਮ ਕਰਦੇ ਹਨ ਉਹ (ਮਾਨੋ) ਤੁਹ ਹੀ ਕੁੱਟਦੇ ਹਨ, (ਉਹਨਾਂ ਨੂੰ ਉਹਨਾਂ ਕਰਮਾਂ ਵਿਚੋਂ) ਹਾਸਲ ਕੁਝ ਨਹੀਂ ਹੁੰਦਾ (ਜਿਵੇਂ ਤੁਹਾਂ ਵਿਚੋਂ ਕੁਝ ਨਹੀਂ ਮਿਲਦਾ)। ੨।

ਹੇ ਭਾਈ ! ਜੇ ਮਨੁੱਖ ਨੂੰ ਗੁਰੂ ਮਿਲ ਪਏ, ਤਾਂ ਪਰਮਾਤਮਾ ਦਾ ਨਾਮ ਉਸ ਦੇ ਮਨ ਵਿਚ ਸਦਾ ਵੱਸਿਆ ਰਹਿੰਦਾ ਹੈ, ਮਨੁੱਖ ਸਦਾ-ਬਿਰ ਪ੍ਰਭੂ ਦੀ ਪ੍ਰੀਤਿ ਵਿਚ ਪਿਆਰ ਵਿਚ ਮਗਨ ਰਹਿੰਦਾ ਹੈ। ਹੇ ਭਾਈ ! ਗੁਰੂ ਦੇ ਬਖਸ਼ਿ ਅਤੁੱਟ ਪਿਆਰ ਦੀ ਬਰਕਤਿ ਨਾਲ ਉਹ ਸਦਾ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ। ੩।

ਹੇ ਭਾਈ ! ਜੇਹੜਾ ਮਨੁੱਖ ਗੁਰੂ ਦੀ ਦੱਸੀ ਸੇਵਾ ਵਿਚ ਚਿੱਤ ਜੋੜਦਾ ਹੈ ਉਸ ਦਾ ਜਗਤ ਵਿਚ ਆਉਣਾ ਸਫਲ ਹੋ ਜਾਂਦਾ ਹੈ। ਹੇ ਨਾਨਕ ! ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਨਾਲ ਮਿਲਾਪ ਹੋ ਜਾਂਦਾ ਹੈ। ੪। ੮।

ਸੋਰਠਿ ਮਹਲਾ ੩ ਘਰੁ ੧ ॥ ਤਿਹੀ ਗੁਣੀ ਤ੍ਰਿਭਵਣੁ ਵਿਆਪਿਆ
ਭਾਈ ਗੁਰਮੁਖਿ ਬੁਝ ਬੁਝਾਇ ॥ ਰਾਮਨਾਮਿ ਲਗਿ ਛੁਟੀਐ ਭਾਈ ਪੂਛਹੁ
ਗਿਆਨੀਆ ਜਾਇ ॥ ੧ ॥ ਮਨ ਰੇ ਤ੍ਰੈ ਗੁਣ ਛੋਡਿ ਚਉਥੈ ਚਿਤੁ ਲਾਇ ॥
ਹਰਿ ਜੀਉ ਤੇਰੈ ਮਨਿ ਵਸੈ ਭਾਈ ਸਦਾ ਹਰਿ ਕੇ ਗੁਣ ਗਾਇ ॥ ਰਹਾਉ ॥
ਨਾਮੇ ਤੇ ਸਭਿ ਉਪਜੇ ਭਾਈ ਨਾਇ ਵਿਸਰਿਐ ਮਰਿ ਜਾਇ ॥ ਅਗਿਆਨੀ
ਜਗਤੁ ਅੰਧੁ ਹੈ ਭਾਈ ਸੂਤੇ ਗਏ ਮੁਹਾਇ ॥ ੨ ॥ ਗੁਰਮੁਖਿ ਜਾਗੇ ਸੇ ਉਬਰੇ
ਭਾਈ ਭਵਜਲੁ ਪਾਰਿ ਉਤਾਰਿ ॥ ਜਗ ਮਹਿ ਲਾਹਾ ਹਰਿਨਾਮੁ ਹੈ ਭਾਈ
ਹਿਰਦੈ ਰਖਿਆ ਉਰਧਾਰਿ ॥ ੩ ॥ ਗੁਰ ਸਰਣਾਈ ਉਬਰੇ ਭਾਈ ਰਾਮਨਾਮਿ
ਲਿਵ ਲਾਇ ॥ ਨਾਨਕ ਨਾਉ ਬੋਝਾ ਨਾਉ ਤੁਲਹੜਾ ਭਾਈ ਜਿਤੁ ਲਗਿ

ਪਾਰਿ ਜਨ ਪਾਇ ॥੪॥੯॥ [ਪੰਨਾ ੬੦੩]

ਪਦ ਅਰਥ :- ਤਿਹੀ ਗੁਣੀ-(ਮਾਇਆ ਦੇ) ਤਿੰਨਾਂ ਹੀ ਗੁਣਾਂ ਵਿਚ (ਰਜੋ, ਸਤੋ, ਤਮੋ ਗੁਣ) । ਤ੍ਰਿਭਵਣੁ-ਤਿੰਨ ਭਵਨਾਂ ਵਾਲਾ ਜਗਤ, ਸਾਰਾ ਸੰਸਾਰ । ਵਿਆਪਿਆ-ਫਸਿਆ ਪਿਆ ਹੈ । ਬੁਝ-(ਆਤਮਕ ਜੀਵਨ ਦੀ) ਸਮਝ । ਗੁਰਮੁਖਿ-ਗੁਰੂ ਦੀ ਸਰਨ ਪੈਣ ਵਾਲਾ ਮਨੁੱਖ । ਨਾਮਿ-ਨਾਮ ਵਿਚ । ਗਿਆਨੀ-ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ । ਜਾਇ-ਜਾ ਕੇ । ੧ ।

ਛੋੜਿ-ਛੱਡ ਕੇ । ਚਉਥਿ-ਉਸ ਅਵਸਥਾ ਵਿਚ ਜਿਥੇ ਮਾਇਆ ਦੇ ਤਿੰਨ ਗੁਣ ਪ੍ਰਭਾਵ ਨਹੀਂ ਪਾ ਸਕਦੇ । ਮਨਿ-ਮਨ ਵਿਚ । ਰਹਾਉ ।

ਨਾਮੈ ਤੇ-ਨਾਮ ਤੋਂ ਹੀ । ਸਭਿ-ਸਾਰੇ । ਉਪਜੈ-ਆਤਮਕ ਜੀਵਨ ਪ੍ਰਾਪਤ ਕਰਦੇ ਹਨ । ਨਾਇ ਵਿਸਰਿਐ-ਜੇ ਨਾਮ ਵਿਸਰ ਜਾਏ । ਮਰਿ ਜਾਇ-(ਆਤਮਕ ਮੌਤੋ) ਮਰ ਜਾਂਦਾ ਹੈ । ਅਗਿਆਨੀ-ਆਤਮਕ ਜੀਵਨ ਦੀ ਸੂਝ ਤੋਂ ਸੱਖਣਾ । ਅੰਧੁ-ਮਾਇਆ ਦੇ ਮੋਹ ਵਿਚ ਅੰਨ੍ਹਾ । ਮੁਹਾਇ-(ਆਤਮਕ ਜੀਵਨ ਦਾ ਸਰਮਾਇਆ) ਲੁਟਾ ਕੇ । ੨ ।

ਭਵਜਲੁ-ਸੰਸਾਰ-ਸਮੁੰਦਰ । ਉਤਾਰਿ-ਉਤਾਰੇ, ਲੰਘਾਂਦਾ ਹੈ । ਉਰ-ਹਿਰਦਾ । ਧਾਰਿ-ਟਿਕਾ ਕੇ । ੩ ।

ਉਬਰੇ-(ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚ ਜਾਂਦੇ ਹਨ । ਲਾਇ-ਲਾ ਕੇ । ਬੇੜਾਂ-ਜਹਾਜ਼ । ਤੁਲਹੜਾ-ਸੋਹਣਾ ਤੁਲਹਾ । ਤੁਲਹਾ-ਲੱਕੜਾਂ ਤੇ ਕਾਹੀ ਆਦਿਕ ਬੰਨ੍ਹ ਕੇ ਦਰਿਆ ਤੋਂ ਪਾਰ ਲੰਘਣ ਲਈ ਬਣਾਇਆ ਹੋਇਆ ਵਸੀਲਾ । ਜਿਤੁ-ਜਿਸ ਵਿਚ । ਜਿਤੁ ਲਗਿ-ਜਿਸ ਵਿਚ ਚੜ੍ਹ ਕੇ । ੪ ।

ਅਰਥ :- ਹੇ ਮੇਰੇ ਮਨ ! (ਮਾਇਆ ਦੇ) ਤਿੰਨ ਗੁਣਾਂ (ਦੇ ਪ੍ਰਭਾਵ) ਨੂੰ ਛੱਡ ਕੇ, ਉਸ ਅਵਸਥਾ ਵਿਚ ਟਿਕ ਜਿਥੇ ਇਹਨਾਂ ਤਿੰਨਾਂ ਦਾ ਜ਼ੋਰ ਨਹੀਂ ਪੈਂਦਾ । ਹੇ ਭਾਈ ! ਪਰਮਾਤਮਾ ਤੇਰੇ ਮਨ ਵਿਚ ਵਿਚ (ਹੀ) ਵੱਸਦਾ ਹੈ, ਸਦਾ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਇਆ ਕਰ । ਰਹਾਉ ।

ਹੇ ਭਾਈ ! ਸਾਰਾ ਜਗਤ ਮਾਇਆ ਦੇ ਤਿੰਨਾਂ ਗੁਣਾਂ ਵਿਚ ਹੀ ਫਸਿਆ ਪਿਆ ਹੈ । ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ (ਗੁਰੂ ਉਸ ਨੂੰ) ਆਤਮਕ ਜੀਵਨ ਦੀ ਸਮਝ ਬਖਸ਼ਦਾ ਹੈ । ਹੇ ਭਾਈ ! ਪਰਮਾਤਮਾ ਦੇ ਨਾਮ ਵਿਚ ਲੀਨ ਹੋ ਕੇ (ਮਾਇਆ ਦੇ ਤਿੰਨਾਂ ਗੁਣਾਂ ਦੀ ਪਕੜ ਤੋਂ) ਬਚੀਦਾ ਹੈ, (ਆਪਣੀ ਤਸੱਲੀ ਵਾਸਤੇ) ਜਾ ਕੇ ਪੁੱਛ ਲਵੇ ਉਹਨਾਂ ਨੂੰ ਜਿਨ੍ਹਾਂ ਨੂੰ ਆਤਮਕ ਜੀਵਨ ਦੀ ਸਮਝ ਆ ਗਈ ਹੈ । ੧ ।

ਹੇ ਭਾਈ ! ਪਰਮਾਤਮਾ ਦੇ ਨਾਮ ਵਿਚ ਜੁੜ ਕੇ ਹੀ ਸਾਰੇ ਜੀਵ ਆਤਮਕ ਜੀਵਨ ਨੂੰ ਜੀਉ ਸਕਦੇ ਹਨ । ਜੇ ਨਾਮ ਵਿਸਰ ਜਾਏ, ਤਾਂ ਮਨੁੱਖ ਆਤਮਕ ਮੌਤੋ ਮਰ ਜਾਂਦਾ ਹੈ ।

ਆਤਮਕ ਜੀਵਨ ਦੀ ਸਮਝ ਤੋਂ ਸੱਖਣਾ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ। ਮਾਇਆ ਦੇ ਮੋਹ ਵਿਚ ਸੁੱਤੇ ਹੋਏ ਮਨੁੱਖ ਆਤਮਕ ਜੀਵਨ ਦੀ ਰਾਸਿ-ਪੁੰਜੀ ਲੁਟਾ ਕੇ ਜਾਂਦੇ ਹਨ। ੨।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦੇ ਹਨ ਉਹ (ਸੰਸਾਰ-ਸਮੁੰਦਰ ਵਿਚ ਭੁੱਬਣੋਂ) ਬਚ ਜਾਂਦੇ ਹਨ, (ਗੁਰੂ ਉਹਨਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ। ਹੇ ਭਾਈ ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਾਂਭ ਕੇ ਰੱਖਦਾ ਹੈ, ਇਹ ਹਰਿ-ਨਾਮ ਹੀ ਜਗਤ ਵਿਚ (ਅਸਲ) ਲਾਭ ਹੈ। ੩।

ਹੇ ਭਾਈ ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜ ਕੇ ਮਨੁੱਖ (ਸੰਸਾਰ-ਸਮੁੰਦਰ ਵਿਚ ਭੁੱਬਣੋਂ) ਬਚ ਜਾਂਦੇ ਹਨ। ਹੇ ਨਾਨਕ ! (ਆਖ-) ਹੇ ਭਾਈ ! ਪਰਮਾਤਮਾ ਦਾ ਨਾਮ ਹੀ ਜਹਾਜ਼ ਹੈ, ਹਰਿ-ਨਾਮ ਹੀ ਤੁਲਹਾ ਹੈ ਜਿਸ ਵਿਚ ਚੜ੍ਹ ਕੇ ਮਨੁੱਖ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ। ੪। ੬।

ਸੋਰਠਿ ਮਹਲਾ ੩ ਘਰੁ ੧ ॥ ਸਤਿਗੁਰੁ ਸੁਖ ਸਾਗਰੁ ਜਗ ਅੰਤਰਿ
ਹੋਰਥੈ ਸੁਖੁ ਨਾਹੀ ॥ ਹਉਮੈ ਜਗਤੁ ਦੁਖਿ ਰੋਗਿ ਵਿਆਪਿਆ ਮਰਿ ਜਨਮੈ
ਰੋਵੈ ਧਾਹੀ ॥ ੧ ॥ ਪ੍ਰਾਣੀ ਸਤਿਗੁਰੁ ਸੇਵਿ ਸੁਖੁ ਪਾਇ ॥ ਸਤਿਗੁਰੁ ਸੇਵਹਿ
ਤਾ ਸੁਖੁ ਪਾਵਹਿ ਨਾਹਿ ਤ ਜਾਹਿਗਾ ਜਨਮੁ ਗਵਾਇ ॥ ਰਹਾਉ ॥ ਤੈ ਗੁਣ
ਧਾਤੁ ਬਹੁ ਕਰਮ ਕਮਾਵਹਿ ਹਰਿਰਸ ਸਾਦੁ ਨ ਆਇਆ ॥ ਸੰਧਿਆ
ਤਰਪਣੁ ਕਰਹਿ ਗਾਇਤ੍ਰੀ ਬਿਨੁ ਬੁਝੇ ਦੁਖੁ ਪਾਇਆ ॥ ੨ ॥ ਸਤਿਗੁਰੁ ਸੇਵੈ
ਸੇ ਵਡਭਾਗੀ ਜਿਸ ਨੇ ਆਪਿ ਮਿਲਾਏ ॥ ਹਰਿ ਰਸੁ ਪੀ ਜਨ ਸਦਾ
ਤ੍ਰਿਪਤਾਸੇ ਵਿਚਹੁ ਆਪੁ ਗਵਾਏ ॥ ੩ ॥ ਇਹੁ ਜਗੁ ਅੰਧਾ ਸਭੁ ਅੰਧੁ
ਕਮਾਵੈ ਬਿਨੁ ਗੁਰੁ ਮਗੁ ਨ ਪਾਏ ॥ ਨਾਨਕ ਸਤਿਗੁਰੁ ਮਿਲੈ ਤ ਅਖੀ ਵੇਖੈ
ਘਰੈ ਅੰਦਰਿ ਸਚੁ ਪਾਏ ॥ ੪ ॥ ੧੦ ॥ [ਪੰਨਾ ੬੦੩]

ਪਦ ਅਰਥ :- ਸੁਖੁ ਸਾਗਰੁ—ਸੁਖਾਂ ਦਾ ਸਮੁੰਦਰ। ਅੰਤਰਿ—ਵਿਚ। ਹੋਰਥੈ—ਕਿਸੇ ਹੋਰ ਥਾਂ ਵਿਚ। ਦੁਖਿ—ਦੁੱਖ ਵਿਚ। ਰੋਗਿ—ਰੋਗ ਵਿਚ। ਵਿਆਪਿਆ—ਗ੍ਰਸਿਆ ਹੋਇਆ। ਮਰਿ—ਮਰ ਕੇ। ਧਾਹੀ—ਧਾਹੀਂ, ਧਾਹਾਂ ਮਾਰ ਮਾਰ ਕੇ। ੧।

ਪ੍ਰਾਣੀ—ਹੇ ਬੰਦੇ ! ਸੇਵਿ—ਸੇਵਾ ਕਰ। ਗਵਾਇ—ਗਵਾ ਕੇ। ਰਹਾਉ।

ਧਾਤੁ—ਮਾਇਆ। ਕਰਮ—(ਮਿਥੇ ਹੋਏ ਧਾਰਮਿਕ) ਕੰਮ। ਕਮਾਵਹਿ—ਕਰਦੇ ਹਨ। ਸਾਦੁ—ਸੁਆਦ। ਸੰਧਿਆ—ਸਵੇਰ ਦੁਪਹਿਰ ਤੇ ਸ਼ਾਮ ਦੀ ਪੂਜਾ। ਤਰਪਣੁ—ਪਿਤਰਾਂ

ਤੇ ਦੇਵਤਿਆਂ ਨੂੰ ਜਲ ਭੇਟਾ ਕਰਨਾ । ੨ ।

ਜਿਸ ਨੋ—(ਲਫੜ 'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ) ।
ਪੀ—ਪੀ ਕੇ । ਤ੍ਰਿਪਤਾਸੇ—ਰੱਜੇ ਰਹਿੰਦੇ ਹਨ । ਆਪੁ—ਆਪਾ-ਭਾਵ । ਗਵਾਏ—ਗਵਾਇ,
ਗਵਾ ਕੇ । ੩ ।

ਅੰਧੁ—ਅੰਨ੍ਹਿਆਂ ਵਾਲਾ ਕੰਮ । ਮਗੁ—ਰਸਤਾ । ਅਖੀ—(ਆਪਣੀਆਂ) ਅੱਖਾਂ
ਨਾਲ । ਘਰੈ ਅੰਦਰਿ—ਘਰ ਹੀ ਵਿਚ । ਘਰ ਅੰਦਰਿ—ਘਰ ਵਿਚ । ਸਚੁ—ਸਦਾ ਕਾਇਮ
ਰਹਿਣ ਵਾਲਾ ਪ੍ਰਭੂ । ਪਾਏ—ਲੱਭ ਲੈਂਦਾ ਹੈ । ੪ ।

ਅਰਥ :-ਹੇ ਬੰਦੇ ! ਗੁਰੂ ਦੀ ਸ਼ਰਨ ਪਉ, ਤੇ, ਆਤਮਕ ਆਨੰਦ ਮਾਣ । ਜੇ ਤੂੰ
ਗੁਰੂ ਦੀ ਦੱਸੀ ਸੇਵਾ ਕਰੇਂਗਾ, ਤਾਂ ਸੁਖ ਪਾਏਂਗਾ । ਨਹੀਂ ਤਾਂ ਆਪਣਾ ਜੀਵਨ
ਵਿਅਰਥ ਗੁਜ਼ਾਰ ਕੇ (ਇਥੋਂ) ਚਲਾ ਜਾਏਂਗਾ । ਰਹਾਉ ।

ਹੇ ਭਾਈ ! ਜਗਤ ਵਿਚ ਗੁਰੂ (ਹੀ) ਸੁਖ ਦਾ ਸਮੁੰਦਰ ਹੈ, (ਗੁਰੂ ਤੋਂ ਬਿਨਾ)
ਕਿਸੇ ਹੋਰ ਥਾਂ ਸੁਖ ਨਹੀਂ ਮਿਲਦਾ । ਜਗਤ ਆਪਣੀ ਹਉਮੈ ਦੇ ਕਾਰਨ (ਗੁਰੂ ਤੋਂ ਖੁੰਝ
ਕੇ) ਦੁੱਖ ਵਿਚ ਰੋਗ ਵਿਚ ਗ੍ਰਸਿਆ ਰਹਿੰਦਾ ਹੈ, ਮੁੜ ਮੁੜ ਜੰਮਦਾ ਮਰਦਾ ਹੈ, ਧਾਹਾਂ
ਮਾਰ ਮਾਰ ਕੇ ਰੌਂਦਾ ਹੈ (ਦੁੱਖੀ ਹੁੰਦਾ ਹੈ) । ੧ ।

ਹੇ ਭਾਈ ! ਗੁਰੂ ਤੋਂ ਖੁੰਝੇ ਹੋਏ ਮਨੁੱਖ ਮਾਇਆ ਦੇ ਤਿੰਨਾਂ ਗੁਣਾਂ ਦੇ ਪ੍ਰਭਾਵ ਵਿਚ
(ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਉਹਨਾਂ ਨੂੰ ਪਰਮਾਤਮਾ ਦੇ ਨਾਮ ਦਾ
ਸੁਆਦ ਨਹੀਂ ਆਉਂਦਾ । ਤਿੰਨੇ ਵੇਲੇ ਸੰਧਿਆ-ਪਾਠ ਕਰਦੇ ਹਨ, ਪਿਤਰਾਂ ਦੇਵਤਿਆਂ
ਨੂੰ ਜਲ ਅਰਪਣ ਕਰਦੇ ਹਨ, ਗਾਇਤ੍ਰੀ-ਮੰਤ੍ਰ ਦਾ ਪਾਠ ਕਰਦੇ ਹਨ, ਪਰ ਆਤਮਕ
ਜੀਵਨ ਦੀ ਸੂਝ ਤੋਂ ਬਿਨਾ ਉਹਨਾਂ ਨੂੰ ਦੁੱਖ ਹੀ ਮਿਲਦਾ ਹੈ । ੨ ।

ਹੇ ਭਾਈ ! ਉਹ ਮਨੁੱਖ ਭਾਗਾਂ ਵਾਲਾ ਹੈ ਜੋ ਗੁਰੂ ਦੀ ਦੱਸੀ ਸੇਵਾ ਕਰਦਾ ਹੈ (ਪਰ
ਗੁਰੂ ਉਸੇ ਨੂੰ ਮਿਲਦਾ ਹੈ) ਜਿਸ ਨੂੰ ਪਰਮਾਤਮਾ ਆਪ ਮਿਲਾਏ । (ਗੁਰੂ ਦੀ ਸ਼ਰਨ ਪੈਣ
ਵਾਲੇ) ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ (ਗੁਰੂ ਪਾਸੋਂ) ਪਰਮਾਤਮਾ ਦੇ
ਨਾਮ ਦਾ ਰਸ ਪੀ ਕੇ ਸਦਾ ਰੱਜੇ ਰਹਿੰਦੇ ਹਨ । ੩ ।

ਹੇ ਭਾਈ ! ਇਹ ਜਗਤ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ,
ਅੰਨ੍ਹਿਆਂ ਵਾਲਾ ਹੀ ਕੰਮ ਸਦਾ ਕਰਦਾ ਹੈ । ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਜੀਵਨ
ਦਾ ਸਹੀ) ਰਸਤਾ ਨਹੀਂ ਲੱਭ ਸਕਦਾ । ਹੇ ਨਾਨਕ ! ਜੇ ਇਸ ਨੂੰ ਗੁਰੂ ਮਿਲ ਪਏ, ਤਾਂ
(ਪਰਮਾਤਮਾ ਨੂੰ) ਅੱਖਾਂ ਨਾਲ ਵੇਖ ਲੈਂਦਾ ਹੈ, ਆਪਣੇ ਹਿਰਦੇ-ਘਰ ਵਿਚ ਹੀ ਸਦਾ
ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਲੱਭ ਲੈਂਦਾ ਹੈ । ੪।੧੦।

ਸੋਰਠਿ ਮਹਲਾ ੩ ॥ ਬਿਨੁ ਸਤਿਗੁਰ ਸੇਵੇ ਬਹੁਤਾ ਦੁਖੁ ਲਾਗਾ ਜੁਗ

ਚਾਰੇ ਭਰਮਾਈ ॥ ਹਮ ਦੀਨ ਤੁਮ ਜੁਗੁ ਜੁਗੁ ਦਾਤੇ ਸਬਦੇ ਦੇਹਿ ਬੁਝਾਈ ॥

੧ ॥ ਹਰਿ ਜੀਉ ਕ੍ਰਿਪਾ ਕਰਹੁ ਤੁਮ ਪਿਆਰੇ ॥ ਸਤਿਗੁਰੁ ਦਾਤਾ ਮੇਲਿ
ਮਿਲਾਵਹੁ ਹਰਿਨਾਮੁ ਦੇਵਹੁ ਆਧਾਰੇ ॥ ਰਹਾਉ ॥ ਮਨਸਾ ਮਾਰਿ ਦੁਬਿਧਾ
ਸਹਜਿ ਸਮਾਣੀ ਪਾਇਆ ਨਾਮੁ ਅਪਾਰਾ ॥ ਹਰਿ ਰਸੁ ਚਾਖਿ ਮਨੁ ਨਿਰ-
ਮਲੁ ਹੋਆ ਕਿਲਬਿਖ ਕਾਟਣਹਾਰਾ ॥ ੨ ॥ ਸਬਦਿ ਮਰਹੁ ਫਿਰਿ ਜੀਵਹੁ
ਸਦ ਹੀ ਤਾ ਫਿਰਿ ਮਰਣੁ ਨ ਹੋਈ ॥ ਅੰਮ੍ਰਿਤੁ ਨਾਮੁ ਸਦਾ ਮਨਿ ਮੀਠਾ
ਸਬਦੇ ਪਾਵੈ ਕੋਈ ॥ ੩ ॥ ਦਾਤੈ ਦਾਤਿ ਰਖੀ ਹਥਿ ਆਪਣੈ ਜਿਸੁ ਭਾਵੈ
ਤਿਸੁ ਦੇਈ ॥ ਨਾਨਕ ਨਾਮਿ ਰਤੇ ਸੁਖੁ ਪਾਇਆ ਦਰਗਹ ਜਾਪਹਿ ਸੇਈ ॥
੪ ॥ ੧੧ ॥ [ਪੰਨਾ ੬੦੩]

ਪਦ ਅਰਥ :- ਜੁਗ ਚਾਰੇ—ਚਹੁਆਂ ਜੁਗਾਂ ਵਿਚ । ਭਰਮਾਈ—ਭਟਕਦਾ ਹੈ ।
ਦੀਨ—ਕੰਗਾਲ, ਮੰਗਤੇ । ਸਬਦੇ—ਗੁਰੂ ਦੇ ਸ਼ਬਦ ਦੀ ਰਾਹੀਂ । ਦੇਹਿ—ਦੇਂਹਿ, ਤੂੰ ਦੇਂਦਾ
ਹੈਂ । ਬੁਝਾਈ—ਸਮਝ । ੧ ।

ਆਧਾਰੇ—ਆਸਰਾ । ਰਹਾਉ ।

ਮਨਸਾ—[ਸਨੀਥਾ] ਵਾਸਨਾ । ਮਾਰਿ—ਮਾਰ ਕੇ । ਦੁਬਿਧਾ—ਦੁ-ਕਿਸਮਾ-ਪਨ,
ਫਾਂਸਾਂ-ਫੋਲ ਹਾਲਤ । ਸਹਜਿ—ਆਤਮਕ ਅਡੋਲਤਾ ਵਿਚ । ਕਿਲਬਿਖ—ਪਾਪ । ੨ ।

ਸਬਦਿ—ਸ਼ਬਦ ਦੀ ਰਾਹੀਂ । ਮਰਹੁ—(ਵਿਕਾਰਾਂ ਵਲੋਂ) ਅਛੋਹ ਹੋ ਜਾਵੇ । ਜੀਵਹੁ
—ਆਤਮਕ ਜੀਵਨ ਹਾਸਲ ਕਰ ਲਵੋਗੇ । ਸਦ ਹੀ—ਸਦਾ ਹੀ । ਮਰਣੁ—ਆਤਮਕ ਮੌਤ ।
ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਜਲ । ਮਨਿ—ਮਨ ਵਿਚ । ੩ ।

ਦਾਤੈ—ਦਾਤੇ ਨੇ । ਹਥਿ—ਹੱਥ ਵਿਚ । ਦੇਈ—ਦੇਂਦਾ ਹੈ । ਜਾਪਹਿ—ਆਦਰ ਪਾਂਦੇ
ਹਨ, ਪਰਗਟ ਹੁੰਦੇ ਹਨ । ੪ ।

ਅਰਥ :- ਹੇ ਪਿਆਰੇ ਪ੍ਰਭੂ ਜੀ ! (ਮੇਰੇ ਉਤੇ) ਮੇਰਰ ਕਰ, ਤੇਰੇ ਨਾਮ ਦੀ ਦਾਤਿ
ਦੇਣ ਵਾਲਾ ਗੁਰੂ ਮੈਨੂੰ ਮਿਲਾ, ਅਤੇ (ਮੇਰੀ ਜ਼ਿੰਦਗੀ ਦਾ) ਸਹਾਰਾ ਆਪਣਾ ਨਾਮ ਮੈਨੂੰ
ਦੇਹ । ਰਹਾਉ ।

ਹੇ ਭਾਈ ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਮਨੁੱਖ ਨੂੰ ਬਹੁਤ ਦੁੱਖ ਚੰਬੜਿਆ
ਰਹਿੰਦਾ ਹੈ, ਮਨੁੱਖ ਸਦਾ ਹੀ ਭਟਕਦਾ ਫਿਰਦਾ ਹੈ । ਹੇ ਪ੍ਰਭੂ ! ਅਸੀਂ (ਜੀਵ, ਤੇਰੇ ਦਰ
ਦੇ) ਮੰਗਤੇ ਹਾਂ, ਤੂੰ ਸਦਾ ਹੀ (ਸਾਨੂੰ) ਦਾਤਾਂ ਦੇਣ ਵਾਲਾ ਹੈਂ, (ਮੇਰਰ ਕਰ, ਗੁਰੂ ਦੇ)
ਸ਼ਬਦ ਵਿਚ ਜੋੜ ਕੇ ਆਤਮਕ ਜੀਵਨ ਦੀ ਸਮਝ ਬਖਸ਼ । ੧ ।

(ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਬੇਅੰਤ ਪ੍ਰਭੂ ਦਾ ਨਾਮ ਹਾਸਲ

ਕਰ ਲਿਆ (ਨਾਮ ਦੀ ਬਰਕਤਿ ਨਾਲ) ਵਾਸਨਾ ਨੂੰ ਮੁਕਾ ਕੇ ਉਸ ਦੀ ਮਾਨਸਕ ਭਾਂਵਾਂ-
ਡੋਲ ਹਾਲਤ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦੀ ਹੈ । ਹੇ ਭਾਈ ! ਪਰਮਾਤਮਾ ਦਾ
ਨਾਮ ਸਾਰੇ ਪਾਪ ਕੱਟਣ ਦੇ ਸਮਰਥ ਹੈ (ਜੇਹੜਾ ਮਨੁੱਖ ਨਾਮ ਪ੍ਰਾਪਤ ਕਰ ਲੈਂਦਾ ਹੈ)
ਹਰਿ-ਨਾਮ ਨਾ ਸੁਆਦ ਚੱਖ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ । ੨ ।

ਹੇ ਭਾਈ ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੇ,
ਫਿਰ ਸਦਾ ਲਈ ਹੀ ਆਤਮਕ ਜੀਵਨ ਜੀਉਂਦੇ ਰਹੋਗੇ, ਫਿਰ ਕਦੇ ਆਤਮਕ ਮੌਤ
ਨੇੜੇ ਨਹੀਂ ਢੁਕੇਗੀ । ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ
ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ
ਮਿੱਠਾ ਲੱਗਣ ਲੱਗ ਪੈਂਦਾ ਹੈ । ੩ ।

ਹੇ ਭਾਈ ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ
ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ । ਹੇ ਨਾਨਕ ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-
ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ
ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ । ੪ । ੧੧ ।

ਸੋਰਠਿ ਮਹਲਾ ੩ ॥ ਸਤਿਗੁਰ ਸੇਵੇ ਤਾ ਸਹਜ ਧੁਨਿ ਉਪਜੈ ਗਤਿ
ਮਤਿ ਤਦ ਹੀ ਪਾਏ ॥ ਹਰਿ ਕਾ ਨਾਮੁ ਸਚਾ ਮਨਿ ਵਸਿਆ ਨਾਮੇ ਨਾਮਿ
ਸਮਾਏ ॥ ੧ ॥ ਬਿਨੁ ਸਤਿਗੁਰ ਸਭੁ ਜਗੁ ਬਉਰਾਨਾ ॥ ਮਨਮੁਖਿ ਅੰਧਾ
ਸਬਦੁ ਨਾ ਜਾਣੈ ਝੂਠੈ ਭਰਮਿ ਭੁਲਾਨਾ ॥ ਰਹਾਉ ॥ ਤ੍ਰੈ ਗੁਣ ਮਾਇਆ ਭਰਮਿ
ਭੁਲਾਇਆ ਹਉਮੈ ਬੰਧਨ ਕਮਾਏ ॥ ਜੰਮਣੁ ਮਰਣੁ ਸਿਰ ਉਪਰਿ ਉਭਉ
ਗਰਭ ਜੋਨਿ ਦੁਖੁ ਪਾਏ ॥ ੨ ॥ ਤ੍ਰੈ ਗੁਣ ਵਰਤਹਿ ਸਗਲ ਸੰਸਾਰਾ ਹਉਮੈ
ਵਿਚਿ ਪਤਿ ਖੋਈ ॥ ਗੁਰਮੁਖਿ ਹੋਵੈ ਚਉਥਾ ਪਦੁ ਚੀਨੈ ਰਾਮਨਾਮਿ ਸੁਖੁ
ਹੋਈ ॥ ੩ ॥ ਤ੍ਰੈ ਗੁਣ ਸਭਿ ਤੇਰੇ ਤੂ ਆਪੇ ਕਰਤਾ ਜੋ ਤੂ ਕਰਹਿ ਸੁ ਹੋਈ ॥
ਨਾਨਕ ਰਾਮ ਨਾਮਿ ਨਿਸਤਾਰਾ ਸਬਦੇ ਹਉਮੈ ਖੋਈ ॥ ੪ ॥ ੧੨ ॥ [੬੦੪]

ਪਦ ਅਰਥ :—ਸਹਜ ਧੁਨਿ—ਆਤਮਕ ਅਡੋਲਤਾ ਦੀ ਰੋ । ਉਪਜੈ—ਪੈਦਾ ਹੋ
ਜਾਂਦੀ ਹੈ । ਗਤਿ—ਉੱਚੀ ਆਤਮਕ ਅਵਸਥਾ । ਤਦ ਹੀ—ਤਦੋਂ ਹੀ । ਮਨਿ—ਮਨ ਵਿਚ।
ਨਾਮੇ ਨਾਮਿ—ਨਾਮ ਵਿਚ ਹੀ ਨਾਮ ਵਿਚ, ਸਦਾ ਨਾਮ ਵਿਚ ਹੀ । ੧ ।

ਬਉਰਾਨਾ—ਕਮਲਾ, ਝੱਲਾ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ।
ਭਰਮਿ—ਭਟਕਣਾ ਵਚ । ਰਹਾਉ ।

ਭੁਲਾਇਆ—ਕੁਰਾਹੇ ਪਿਆ ਰਹਿੰਦਾ ਹੈ । ਉਭਉ—ਖਲੋਤਾ ਹੋਇਆ । ੨ ।

ਵਰਤਹਿ-ਪ੍ਰਭਾਵ ਪਾਈ ਰੱਖਦੇ ਹਨ । ਪਤਿ-ਇੱਜ਼ਤ । ਚਉਥਾ ਪਦੁ-ਉਹ ਆਤਮਕ ਦਰਜਾ ਜਿੱਥੇ ਮਾਇਆ ਦੇ ਤਿੰਨ ਗੁਣ ਆਪਣਾ ਅਸਰ ਨਹੀਂ ਪਾ ਸਕਦੇ । ਨਾਮਿ-ਨਾਮ ਦੀ ਰਾਹੀਂ । ੩ ।

ਸਭਿ-ਸਾਰੇ । ਆਪੇ-ਆਪ ਹੀ । ਨਿਸਤਾਰਾ-ਪਾਰ-ਉਤਾਰਾ, ਪੂਰਨ ਖਲਾਸੀ । ੪ ।

ਅਰਥ :-ਹੇ ਭਾਈ ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਕੇ ਗੁਰੂ ਦੇ ਸ਼ਬਦ ਨਾਲ ਭੁੰਘੀ ਸਾਂਝ ਨਹੀਂ ਪਾਂਦਾ । ਝੁਠੀ ਦੁਨੀਆ ਦੇ ਕਾਰਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ । ਰਹਾਉ ।

ਹੇ ਭਾਈ ! ਜਦੋਂ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਤਦੋਂ (ਇਸ ਦੇ ਅੰਦਰ) ਆਤਮਕ ਅਭੋਲਤਾ ਦੀ ਰੋ ਚੱਲ ਪੈਂਦੀ ਹੈ । ਤਦੋਂ ਹੀ (ਗੁਰੂ ਦੀ ਸ਼ਰਨ ਪੈ ਕੇ ਹੀ) ਮਨੁੱਖ ਉੱਚੀ ਆਤਮਕ ਅਵਸਥਾ ਤੇ ਉੱਚੀ ਮਤਿ ਹਾਸਲ ਕਰਦਾ ਹੈ । ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਸਦਾ ਨਾਮ ਵਿਚ ਹੀ ਲੀਨ ਰਹਿੰਦਾ ਹੈ । ੧ ।

ਹੇ ਭਾਈ ! ਮਨੁੱਖ ਤ੍ਰਿਗੁਣੀ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਤੇ, ਹਉਮੈ ਦੇ ਕਾਰਨ ਮੋਹ ਦੇ ਬੰਧਨ ਵਧਾਣ ਵਾਲੇ ਕੰਮ ਹੀ ਕਰਦਾ ਹੈ । ਉਸ ਦੇ ਸਿਰ ਉੱਤੇ ਜਨਮ ਮਰਨ ਦਾ ਗੇੜ ਹਰ ਵੇਲੇ ਟਿਕਿਆ ਰਹਿੰਦਾ ਹੈ, ਤੇ, ਜਨਮ ਮਰਨ ਵਿਚ ਪੈ ਕੇ ਦੁੱਖ ਸਹਿੰਦਾ ਰਹਿੰਦਾ ਹੈ । ੨ ।

ਹੇ ਭਾਈ ! ਮਾਇਆ ਦੇ ਤਿੰਨ ਗੁਣ ਸਾਰੇ ਸੰਸਾਰ ਉੱਤੇ ਆਪਣਾ ਪਰਭਾਵ ਪਾਈ ਰੱਖਦੇ ਹਨ, (ਇਹਨਾਂ ਦੇ ਅਸਰ ਹੇਠ ਮਨੁੱਖ) ਹਉਮੈ ਵਿਚ ਫਸ ਕੇ ਇੱਜ਼ਤ ਗਵਾ ਲੈਂਦਾ ਹੈ । ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ ਉਸ ਆਤਮਕ ਅਵਸਥਾ ਨੂੰ ਪਛਾਣ ਲੈਂਦਾ ਹੈ ਜਿੱਥੇ ਮਾਇਆ ਦੇ ਤਿੰਨ ਗੁਣ ਅਸਰ ਨਹੀਂ ਪਾ ਸਕਦੇ, ਪਰਮਾਤਮਾ ਦੇ ਨਾਮ ਵਿਚ ਟਿਕ ਕੇ ਉਹ ਆਤਮਕ ਆਨੰਦ ਮਾਣਦਾ ਹੈ । ੩ ।

ਹੇ ਪ੍ਰਭੂ ! ਮਾਇਆ ਦੇ ਇਹ ਤਿੰਨ ਗੁਣ ਤੇਰੇ ਹੀ ਬਣਾਏ ਹੋਏ ਹਨ, ਤੂੰ ਆਪ ਹੀ (ਸਭ ਦਾ) ਪੈਦਾ ਕਰਨ ਵਾਲਾ ਹੈਂ । (ਜਗਤ ਵਿਚ) ਉੱਚੀ ਹੁੰਦਾ ਹੈ ਜੋ ਤੂੰ ਕਰਦਾ ਹੈਂ । ਹੇ ਨਾਨਕ ! (ਆਖ-ਹੇ ਭਾਈ !) ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਮਾਇਆ ਦੇ ਤਿੰਨ ਗੁਣਾਂ ਤੋਂ) ਪੂਰੀ ਖਲਾਸੀ ਹੁੰਦੀ ਹੈ । ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਸਕਦਾ ਹੈ । ੪ । ੧੨ ।

ਸੋਰਠਿ ਮਹਲਾ ੪ ਘਰੁ ੧

੧ ਓ ਸਤਿਗੁਰਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ
ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥
ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥ ੧ ॥ ਜਪਿ ਮਨ
ਹਰਿ ਹਰਿ ਨਾਮੁ ਸਲਾਹ ॥ ਗੁਰੁ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ
ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ
ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥
ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥ ੨ ॥ ਆਪੇ ਆਪਿ
ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ
ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ
ਪਾਰਿ ਲੰਘਾਹੁ ॥ ੩ ॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ
ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥
ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥ ੪ ॥
੧ ॥ [ਪੰਨਾ ੬੦੪]

ਪਦ ਅਰਥ :-ਆਪੇ—ਆਪ ਹੀ । ਵਰਤਦਾ—(ਹਰ ਥਾਂ) ਮੌਜੂਦ ਹੈ । ਅਪਾਹੁ—
ਅ-ਪਾਹੁ, ਪਾਹ ਤੋਂ ਰਹਿਤ, ਨਿਰਲੇਪ । ਸਾਚਾ—ਸਦਾ ਕਾਇਮ ਰਹਿਣ ਵਾਲਾ । ਸਾਹੁ—
ਸਾਹੁਕਾਰ, ਵਣਜਾਰਿਆਂ ਨੂੰ ਰਾਸਿ ਦੇਣ ਵਾਲਾ । ਸਚੁ—ਸਦਾ-ਬਿਰ । ਵੇਸਾਹੁ—ਰਾਸਿ-
ਪੂੰਜੀ, ਸਰਮਾਇਆ । ੧।

ਮਨ—ਹੇ ਮਨ ! ਸਲਾਹ—ਸਿਫਤਿ ਸ਼ਾਲਾਹ । ਤੇ—ਤੋਂ, ਦੀ ਰਾਹੀਂ । ਅੰਮ੍ਰਿਤੁ—
ਆਤਮਕ ਜੀਵਨ ਦੇਣ ਵਾਲਾ । ਅਗਮ—ਅਪਹੁੰਚ । ਅਥਾਹ—ਜਿਸ ਦੀ ਹੋਂਦ ਦੀ ਭੁੰਘਾਈ
ਨਹੀਂ ਲੱਭੀ ਜਾ ਸਕਦੀ । ਰਹਾਉ ।

ਸੁਣਿ—ਸੁਣ ਕੇ । ਵੇਖਦਾ—ਸੰਭਾਲ ਕਰਦਾ ਹੈ । ਮੁਖਿ—ਮੂੰਹ ਤੋਂ । ਮੁਹਾਹੁ—ਮੋਹ
ਲੈਣ ਵਾਲਾ ਬੋਲ, ਮਿੱਠਾ ਬੋਲ । ਉਝੜਿ—ਗ਼ਲਤ ਰਸਤੇ ਤੇ । ਸਭੁ—ਹਰ ਥਾਂ । ੨।

ਸਿਰਿ—ਸਿਰਿ ਸਿਰਿ, ਹਰੇਕ ਦੇ ਸਿਰ ਉਤੇ । ਧੰਧੜੈ—ਧੰਧੇ ਵਿਚ । ਲਾਹੁ—ਲਾਂਦਾ
ਹੈ । ਸਾਖਤੀ—ਬਣਤਰ, ਰਚਨਾ । ਮਰਿ ਜਾਹੁ—ਮਰ ਜਾਂਦਾ ਹੈ । ਪਾਤਣੀ—ਪੱਤਣ ਦਾ
ਮਲਾਹ । ੩ ।

ਸਾਗਰੁ—ਸਮੁੰਦਰ । ਬੋਹਿਥਾ—ਜਹਾਜ਼ । ਖੇਵਟੁ—ਮਲਾਹ । ਚੜਿ—(ਜਹਾਜ਼ ਵਿਚ)

ਚੜ੍ਹ ਕੇ । ਚੋਜ-ਕੋਤਕ-ਤਮਾਸ਼ੇ । ਕਰਿ-ਕਰ ਕੇ । ਬਖਸਿ-ਬਖਸ਼ਿ ਕਰ ਕੇ, ਦਇਆ ਕਰ ਕੇ । ੪।

ਅਰਥ :-ਹੇ (ਮੇਰੇ) ਮਨ ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫਤਿ ਸਾਲਾਹ ਕਰਿਆ ਕਰ । (ਹੇ ਭਾਈ !) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਭੁੰਘਾ ਹੈ । ਰਹਾਉ ।

ਹੇ ਭਾਈ ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ । ੧ ।

ਹੇ ਭਾਈ ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਫਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ । ਹੇ ਭਾਈ ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ । ੨ ।

ਹੇ ਭਾਈ ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉੱਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ । ੩ ।

ਹੇ ਭਾਈ ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੋਤਕ-ਤਮਾਸ਼ੇ ਕਰ ਕੇ ਆਪ ਹੀ (ਇਹਨਾਂ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ ! (ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖਸ਼ਿਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ । ੪।੧।

ਸੋਰਠਿ ਮਹਲਾ ੪ ਚਉਥਾ ॥ ਆਪੇ ਅੰਡਜ ਜੇਰਜ ਸੇਤਜ ਉਤਭੁਜ
ਆਪੇ ਖੰਡ ਆਪੇ ਸਭ ਲੋਇ ॥ ਆਪੇ ਸੂਤੁ ਆਪੇ ਬਹੁ ਮਣੀਆ ਕਰਿ ਸਕਤੀ

ਜਗਤੁ ਪਰੋਇ ॥ ਆਪੇ ਹੀ ਸੂਤਧਾਰੁ ਹੈ ਪਿਆਰਾ ਸੂਤੁ ਖਿਚੇ ਢਹਿ ਢੇਰੀ
 ਹੋਇ ॥ ੧ ॥ ਮੇਰੇ ਮਨ ਮੈ ਹਰਿ ਬਿਨੁ ਅਵਰੁ ਨ ਕੋਇ ॥ ਸਤਿਗੁਰ ਵਿਚਿ
 ਨਾਮੁ ਨਿਧਾਨੁ ਹੈ ਪਿਆਰਾ ਕਰਿ ਦਇਆ ਅੰਮ੍ਰਿਤੁ ਮੁਖਿ ਚੋਇ ॥ ਰਹਾਉ ॥
 ਆਪੇ ਜਲ ਥਲਿ ਸਭਤੁ ਹੈ ਪਿਆਰਾ ਪ੍ਰਭੁ ਆਪੇ ਕਰੇ ਸੁ ਹੋਇ ॥ ਸਭਨਾ
 ਰਿਜਕੁ ਸਮਾਹਦਾ ਪਿਆਰਾ ਦੂਜਾ ਅਵਰੁ ਨ ਕੋਇ ॥ ਆਪੇ ਖੇਲ
 ਖੇਲਾਇਦਾ ਪਿਆਰਾ ਆਪੇ ਕਰੇ ਸੁ ਹੋਇ ॥੨॥ ਆਪੇ ਹੀ ਆਪਿ ਨਿਰਮਲਾ
 ਪਿਆਰਾ ਆਪੇ ਨਿਰਮਲ ਸੋਇ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ
 ਕਰੇ ਸੁ ਹੋਇ ॥ ਆਪੇ ਅਲਖੁ ਨ ਲਖੀਐ ਪਿਆਰਾ ਆਪਿ ਲਖਾਵੈ ਸੋਇ ॥

੩ ॥ ਆਪੇ ਗਹਿਰ ਗੰਭੀਰੁ ਹੈ ਪਿਆਰਾ ਤਿਸੁ ਜੇਵਡੁ ਅਵਰੁ ਨ ਕੋਇ ॥
 ਸਭਿ ਘਟ ਆਪੇ ਭੋਗਵੈ ਪਿਆਰਾ ਵਿਚਿ ਨਾਰੀ ਪੁਰਖ ਸਭੁ ਸੋਇ ॥ ਨਾਨਕ
 ਗੁਪਤੁ ਵਰਤਦਾ ਪਿਆਰਾ ਗੁਰਮੁਖਿ ਪਰਗਟੁ ਹੋਇ ॥੪॥੨॥ [੬੦੫]

ਨੋਟ :- ਅੰਕ ੪ ਨੂੰ 'ਚਉਥਾ' ਪੜ੍ਹਨਾ ਹੈ। ਇਹ ਹਦਾਇਤ ਵਨਗੀ ਵਜੋਂ ਹੈ।
 ਲਫਜ਼ 'ਮਹਲਾ' ਦੇ ਨਾਲ ਅੰਕ ੧, ੨, ੩, ੪ ਆਦਿਕ ਨੂੰ ਹਰ ਥਾਂ ਪਹਿਲਾ, ਦੂਜਾ,
 ਤੀਜਾ, ਚੌਥਾ ਆਦਿਕ ਪੜ੍ਹਨਾ ਹੈ। ਇਸ ਦਾ ਭਾਵ ਹੈ—ਗੁਰੂ ਨਾਨਕ ਪਹਿਲਾ ਸਰੀਰ,
 ਦੂਜਾ ਸਰੀਰ, ਤੀਜਾ ਸਰੀਰ, ਚੌਥਾ ਸਰੀਰ ਆਦਿਕ।

ਪਦ ਅਰਥ :- ਆਪੇ—ਆਪ ਹੀ। ਅੰਡਜ—ਆਂਡੇ ਤੋਂ ਪੈਦਾ ਹੋਣ ਵਾਲੀ ਸ਼੍ਰੇਣੀ।
 ਜੇਰਜ—ਜਿਉਰ ਤੋਂ ਪੈਦਾ ਹੋਣ ਵਾਲੀ। ਸੇਤਜ—ਸ੍ਰੇਤ (ਮੁੜ੍ਹਕੇ) ਤੋਂ ਪੈਦਾ ਹੋਣ ਵਾਲੀ।
 ਉਤਤੁਜ—ਉੱਗਣ ਵਾਲੀ (ਬਨਾਸਪਤੀ)। ਖੰਡ—ਧਰਤੀ ਦੇ ਹਿੱਸੇ। ਲੋਇ—ਲੋਕ,
 ਭਵਨ। ਸੂਤੁ—ਧਾਗਾ। ਮਣੀਆ—ਮਣਕੇ (ਜੀਵ)। ਕਰਿ—ਕਰ ਕੇ। ਸਕਤੀ—ਤਾਕਤ।
 ਪਰੋਇ—ਪ੍ਰੋਂਦਾ ਹੈ। ਸੂਤਧਾਰੁ—ਧਾਗੇ ਨੂੰ ਆਪਣੇ ਹੱਥ ਵਿਚ ਫੜੀ ਰੱਖਣ ਵਾਲਾ। ਖਿਚੇ
 —ਖਿਚਦਾ ਹੈ। ਢਹਿ—ਢਹਿ ਕੇ। ੧।

ਨਿਧਾਨੁ—ਸੰਭਾਲਨਾ। ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ ਜਲ। ਮੁਖਿ—ਮੂੰਹ
 ਵਿਚ। ਚੋਇ—ਚੋਂਦਾ ਹੈ। ਰਹਾਉ।

ਜਲ ਥਲਿ—ਜਲ ਵਿਚ ਥਲ ਵਿਚ। ਸਭਤੁ—ਹਰ ਥਾਂ। ਸਮਾਹਦਾ—ਅਪੜਾਦਾ
 ਹੈ। ੨।

ਗੰਭੀਰੁ—ਡੂੰਘੇ ਜਿਗਰੇ ਵਾਲਾ। ਤਿਸੁ ਜੇਵਡੁ—ਉਸ ਜਿਤਨਾ ਵਡਾ। ਸਭਿ—ਸਾਰੇ।
 ਗੁਰਮੁਖਿ—ਗੁਰੂ ਦੀ ਰਾਹੀਂ। ੪।

ਅਰਥ :- ਹੇ ਮੇਰੇ ਮਨ ! ਮੈਨੂੰ ਪਰਮਾਤਮਾ ਤੋਂ ਬਿਨਾ (ਕਿਤੇ ਭੀ) ਕੋਈ ਹੋਰ ਨਹੀਂ

ਦਿੱਸਦਾ । ਉਸ ਪਰਮਾਤਮਾ ਦਾ ਨਾਮ-ਖ਼ਜ਼ਾਨਾ ਗੁਰੂ ਵਿਚ ਮੌਜੂਦ ਹੈ । ਗੁਰੂ ਮੋਹਰ ਕਰ
ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਸਿੱਖ ਦੇ) ਮੂੰਹ ਵਿਚ ਚੌਂਦਾ ਹੈ । ਰਹਾਉ ।

ਹੇ ਭਾਈ ! ਪ੍ਰਭੂ ਆਪ ਹੀ (ਚਾਰੇ ਖਾਣੀਆਂ) ਅੰਡਜ ਜੇਟਜ ਸੇਤਜ ਉਤਭੁਜ ਹੈ,
ਪ੍ਰਭੂ ਆਪ ਹੀ (ਧਰਤੀ ਦੇ ਨੌਂ) ਖੰਡ ਹੈ, ਪ੍ਰਭੂ ਆਪ ਹੀ (ਸ੍ਰਿਸ਼ਟੀ ਦੇ) ਸਾਰੇ ਭਵਨ ਹੈ ।
ਪ੍ਰਭੂ ਆਪ ਹੀ (ਸੱਤਿਆ-ਰੂਪ) ਧਾਗਾ ਹੈ, ਪ੍ਰਭੂ ਆਪ (ਬੇਅੰਤ ਜੀਵ ਰੂਪ) ਅਨੇਕਾਂ
ਮਣਕੇ ਹੈ, ਪ੍ਰਭੂ ਆਪ ਹੀ ਆਪਣੀ ਤਾਕਤ ਬਣਾ ਕੇ ਜਗਤ ਨੂੰ (ਧਾਰੇ ਵਿਚ) ਪੁੰਦਾ ਹੈ ।
ਪ੍ਰਭੂ ਆਪ ਹੀ ਧਾਰੇ ਨੂੰ ਆਪਣੇ ਹੱਥ ਵਿਚ ਫੜ ਰੱਖਣ ਵਾਲਾ ਹੈ । ਜਦੋਂ ਉਹ (ਜਗਤ
ਵਿਚੋਂ) ਧਾਰੇ ਨੂੰ ਖਿੱਚ ਲੈਂਦਾ ਹੈ, ਤਦੋਂ (ਜਗਤ) ਢਹਿ ਕੇ ਢੇਰੀ ਹੋ ਜਾਂਦਾ ਹੈ (ਜਗਤ-
ਰਚਨਾ ਮੁੱਕ ਜਾਂਦੀ ਹੈ) ।੧।

ਹੇ ਭਾਈ ! ਪ੍ਰਭੂ ਆਪ ਹੀ ਪਾਣੀ ਵਿਚ ਧਰਤੀ ਵਿਚ ਹਰ ਥਾਂ ਮੌਜੂਦ ਹੈ । ਪ੍ਰਭੂ
ਆਪ ਹੀ ਜੋ ਕੁਝ ਕਰਦਾ ਹੈ ਉਹ (ਜਗਤ ਵਿਚ) ਵਾਪਰਦਾ ਹੈ । ਪ੍ਰਭੂ ਆਪ ਹੀ ਸਭ
ਜੀਵਾਂ ਨੂੰ ਰਿਲਕ ਅਪੜਾਂਦਾ ਹੈ (ਰਿਲਕ ਅਪੜਾਣ ਵਾਲਾ) ਉਸ ਤੋਂ ਬਿਨਾ ਕੋਈ ਹੋਰ
ਨਹੀਂ ਹੈ । ਪ੍ਰਭੂ ਆਪ ਹੀ (ਜਗਤ ਦੇ ਸਾਰੇ) ਖੇਡ ਖਿਡਾ ਰਿਹਾ ਹੈ, ਉਹ ਆਪ ਹੀ ਜੋ
ਕੁਝ ਕਰਦਾ ਹੈ ਉਹੀ ਹੁੰਦਾ ਹੈ ।੨।

ਹੇ ਭਾਈ ! ਪਵਿਤ੍ਰ ਪ੍ਰਭੂ (ਹਰ ਥਾਂ) ਆਪ ਹੀ ਆਪ ਹੈ, ਉਹ ਆਪ ਹੀ ਪਵਿਤ੍ਰ
ਸੋਭਾ ਦਾ ਮਾਲਕ ਹੈ । ਪ੍ਰਭੂ ਆਪ ਹੀ ਆਪਣਾ ਮੁੱਲ ਪਾ ਸਕਣ ਵਾਲਾ ਹੈ, ਜੋ ਕੁਝ ਉਹ
ਆਪ ਹੀ ਕਰਦਾ ਹੈ ਉਹੀ ਹੁੰਦਾ ਹੈ । ਪ੍ਰਭੂ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ
ਉਹ ਅਦ੍ਰਿਸ਼ਟ ਹੈ । ਆਪਣੇ ਸਰੂਪ ਦੀ ਸਮਝ ਉਹ ਆਪ ਹੀ ਦੇਣ ਵਾਲਾ ਹੈ ।੩।

ਹੇ ਭਾਈ ! ਪ੍ਰਭੂ ਹੀ (ਮਾਨੋ, ਇਕ) ਬੇਅੰਤ ਡੂੰਘਾ (ਸਮੁੰਦਰ) ਹੈ । ਉਸ ਦੇ ਬਰਾ-
ਬਰ ਦਾ ਹੋਰ ਕੋਈ ਨਹੀਂ ਹੈ । ਸਾਰੇ ਜੀਵਾਂ ਵਿਚ ਵਿਆਪਕ ਹੋ ਕੇ ਆਪ ਹੀ ਸਾਰੇ ਭੋਗ
ਭੋਗਦਾ ਹੈ, ਹਰੇਕ ਇਸਤ੍ਰੀ ਪੁਰਖ ਵਿਚ ਹਰ ਥਾਂ ਉਹ ਆਪ ਹੀ ਆਪ ਹੈ । ਹੇ ਨਾਨਕ !
ਉਹ ਪ੍ਰਭੂ ਸਾਰੇ ਜਗਤ ਵਿਚ ਲੁਕਿਆ ਹੋਇਆ ਮੌਜੂਦ ਹੈ । ਗੁਰੂ ਦੀ ਸਰਨ ਪਿਆਂ ਉਸ
ਦੀ ਸਰਬ-ਵਿਆਪਕਤਾ ਦਾ ਪਰਕਾਸ਼ ਹੁੰਦਾ ਹੈ ।੪।੨।

ਸੋਰਠਿ ਮਹਲਾ ੪॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਥਾਪਿ
ਉਥਾਪੈ ॥ ਆਪੇ ਵੇਖਿ ਵਿਗਸਦਾ ਪਿਆਰਾ ਕਰਿ ਚੋਜ ਵੇਖੈ ਪ੍ਰਭੁ ਆਪੈ ॥
ਆਪੇ ਵਣਿ ਤਿਣਿ ਸਭਤੁ ਹੈ ਪਿਆਰਾ ਆਪੇ ਗੁਰਮੁਖਿ ਜਾਪੈ ॥੧॥ ਜਪਿ ਮਨ
ਹਰਿ ਹਰਿ ਨਾਮ ਰਸਿ ਧ੍ਰਾਪੈ ॥ ਅੰਮ੍ਰਿਤ ਨਾਮੁ ਮਹਾ ਰਸੁ ਮੀਠਾ ਗੁਰਸਬਦੀ
ਚਖਿ ਜਾਪੈ ॥ ਰਹਾਉ॥ ਆਪੇ ਤੀਰਥੁ ਤੁਲਹੜਾ ਪਿਆਰਾ ਆਪਿ ਤਰੈ ਪ੍ਰਭੁ

ਆਪੈ ॥ ਆਪੇ ਜਾਲੁ ਵਤਾਇਦਾ ਪਿਆਰਾ ਸਭੁ ਜਗੁ ਮਛਲੀ ਹਰਿ ਆਪੈ ॥
ਆਪਿ ਅਭੁਲੁ ਨ ਭੁਲਈ ਪਿਆਰਾ ਅਵਰੁ ਨ ਦੂਜਾ ਜਾਪੈ ॥ ੨ ॥ ਆਪੇ
ਸਿੰਝੀ ਨਾਦੁ ਹੈ ਪਿਆਰਾ ਧੁਨਿ ਆਪਿ ਵਜਾਏ ਆਪੈ ॥ ਆਪੇ ਜੋਗੀ ਪੁਰਖੁ
ਹੈ ਪਿਆਰਾ ਆਪੇ ਹੀ ਤਪੁ ਤਾਪੈ ॥ ਆਪੇ ਸਤਿਗੁਰੁ ਆਪਿ ਹੈ ਚੇਲਾ ਉਪ-
ਦੇਸੁ ਕਰੈ ਪ੍ਰਭੁ ਆਪੈ ॥ ੩ ॥ ਆਪੇ ਨਾਉ ਜਪਾਇਦਾ ਪਿਆਰਾ ਆਪੇ ਹੀ
ਜਪੁ ਜਾਪੈ ॥ ਆਪੇ ਅੰਮ੍ਰਿਤੁ ਆਪਿ ਹੈ ਪਿਆਰਾ ਆਪੇ ਹੀ ਰਸੁ ਆਪੈ ॥
ਆਪੇ ਆਪਿ ਸਲਾਹਦਾ ਪਿਆਰਾ ਜਨ ਨਾਨਕ ਹਰਿ ਰਸਿ ਧ੍ਰਾਪੈ ॥੪॥੩॥
[ਪੰਨਾ ੬੦੫]

ਪਦ ਅਰਥ :- ਸਭੁ-ਹਰ ਥਾਂ । ਥਾਪਿ-ਪੈਦਾ ਕਰ ਕੇ । ਉਥਾਪੈ-ਨਾਸ ਕਰਦਾ
ਹੈ । ਵੇਖਿ-ਵੇਖ ਕੇ । ਵਿਗਸਦਾ-ਖੁਸ਼ ਹੁੰਦਾ ਹੈ । ਕਰਿ-ਕਰ ਕੇ । ਚੋਜ-ਤਮਾਸ਼ੇ । ਆਪੈ
-ਆਪਣੇ ਆਪ ਨੂੰ । ਵਣਿ-ਵਣ ਵਿਚ । ਤਿਣਿ-ਤ੍ਰਿਣ ਵਿਚ । ਸਭਤੁ-ਹਰ ਥਾਂ ।
ਗੁਰਮੁਖਿ-ਗੁਰੂ ਦੀ ਰਾਹੀਂ । ਜਾਪੈ-ਦਿੱਸਦਾ ਹੈ । ੧ ।

ਰਸਿ-ਰਸ ਨਾਲ । ਧ੍ਰਾਪੈ-ਰੱਜ ਜਾਂਦਾ ਹੈ । ਚਖਿ-ਚੱਖ ਕੇ । ਜਾਪੈ-ਮਲੂਮ ਹੁੰਦਾ
ਹੈ । ਰਹਾਉ ।

ਆਪੇ-ਆਪ ਹੀ । ਤੀਰਥੁ-ਦਰਿਆ ਦਾ ਕੰਢਾ । ਤੁਲਹੜਾ-ਦਰਿਆ ਤੋਂ ਪਾਰ
ਲੰਘਣ ਲਈ ਲੱਕੜ-ਬੰਨ੍ਹ ਕੇ ਬਣਾਇਆ ਹੋਇਆ ਗੱਠਾ । ਵਤਾਇਦਾ-ਖਿਲਾਰਦਾ ਹੈ
। ੨ ।

ਨਾਦੁ-(ਸਿੰਝੀ ਦੀ) ਆਵਾਜ਼ । ਧੁਨਿ-ਸੁਰ । ਤਾਪੈ-ਤਪਦਾ ਹੈ । ੩ ।

ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਰਸੁ-ਸੁਆਦ । ਰਸਿ-ਰਸ
ਨਾਲ । ਧ੍ਰਾਪੈ-ਰੱਜਦਾ ਹੈ । ੪ ।

ਅਰਥ :- ਹੇ ਮੇਰੇ ਮਨ ! ਸਦਾ ਪਰਮਾਤਮਾ (ਦੇ ਨਾਮ) ਨੂੰ ਜਪਿਆ ਕਰ, (ਜੇਹੜਾ
ਮਨੁੱਖ ਜਪਦਾ ਹੈ ਉਹ) ਨਾਮ ਦੇ ਰਸ ਨਾਲ (ਮਾਇਆ ਵਲੋਂ) ਰੱਜ ਜਾਂਦਾ ਹੈ । ਹੇ ਮਨ !
ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਬਹੁਤ ਸੁਆਦਲਾ ਹੈ, ਬਹੁਤ ਮਿੱਠਾ ਹੈ ।
ਗੁਰੂ ਦੇ ਸ਼ਬਦ ਦੀ ਰਾਹੀਂ ਚੱਖ ਕੇ ਹੀ ਪਤਾ ਲੱਗਦਾ ਹੈ । ਰਹਾਉ ।

ਹੇ ਭਾਈ ! ਹਰ ਥਾਂ ਪ੍ਰਭੁ ਆਪ ਹੀ ਆਪ ਹੈ, ਆਪ ਹੀ (ਜਗਤ ਨੂੰ) ਪੈਦਾ ਕਰ ਕੇ
ਆਪ ਹੀ ਨਾਸ ਕਰ ਦੇਂਦਾ ਹੈ । ਪ੍ਰਭੁ ਆਪ ਹੀ (ਜਗਤ-ਰਚਨਾ ਨੂੰ) ਵੇਖ ਕੇ ਖੁਸ਼ ਹੁੰਦਾ
ਹੈ, ਕੋਤਕ-ਤਮਾਸ਼ੇ ਰਚ ਕੇ ਆਪ ਹੀ ਵੇਖਦਾ ਹੈ, ਆਪਣੇ ਆਪ ਨੂੰ ਹੀ ਵੇਖਦਾ ਹੈ । ਪ੍ਰਭੁ
ਆਪ ਹੀ (ਹਰੇਕ) ਵਣ ਵਿਚ (ਹਰੇਕ) ਤੀਲੇ ਵਿਚ ਹਰ ਥਾਂ ਮੌਜੂਦ ਹੈ । ਗੁਰੂ ਦੀ ਸ਼ਰਨ
ਪਿਆਂ ਉਹ ਪ੍ਰਭੁ ਦਿੱਸ ਪੈਂਦਾ ਹੈ । ੧ ।

ਹੇ ਭਾਈ ! ਪ੍ਰਭੂ ਆਪ ਹੀ ਦਰਿਆ ਦਾ ਕੰਢਾ ਹੈ, ਆਪ ਹੀ (ਦਰਿਆ ਤੋਂ ਲੰਘਣ ਲਈ) ਤੁਲਹਾ ਹੈ, ਆਪ ਹੀ (ਦਰਿਆ ਤੋਂ) ਪਾਰ ਲੰਘਦਾ ਹੈ, ਆਪਣੇ ਆਪ ਨੂੰ ਹੀ ਲੰਘਾਂਦਾ ਹੈ। ਪ੍ਰਭੂ ਆਪ ਹੀ (ਮਾਇਆ ਦਾ) ਜਾਲ ਵਿਛਾਂਦਾ ਹੈ (ਉਹ ਜਾਲ ਵਿਚ ਫਸਣ ਵਾਲਾ) ਸਾਰਾ ਜਗਤ-ਮਛੂਲੀ ਆਪਣੇ ਆਪ ਨੂੰ ਹੀ ਬਣਾਂਦਾ ਹੈ। (ਫਿਰ ਭੀ ਉਹ) ਆਪ ਭੁੱਲਣ ਵਾਲਾ ਨਹੀਂ ਹੈ, ਉਹ ਕਦੇ (ਮਾਇਆ-ਜਾਲ ਵਿਚ ਫਸਣ ਵਾਲੀ) ਭੁੱਲ ਨਹੀਂ ਕਰਦਾ। ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ। ੨।

ਹੇ ਭਾਈ ! ਪ੍ਰਭੂ ਆਪ ਹੀ (ਜੋਗੀ ਦੀ ਵਜਾਣ ਵਾਲੀ) ਸਿੰਛੀ ਹੈ, ਆਪ ਹੀ (ਉਸ ਵੱਜਦੀ ਸਿੰਛੀ ਦੀ) ਆਵਾਜ਼ ਹੈ, ਆਪ ਹੀ (ਸਿੰਛੀ ਦੀ) ਸੁਰ ਵਜਾਂਦਾ ਹੈ, ਆਪਣੇ ਆਪ ਨੂੰ ਹੀ ਵਜਾਂਦਾ ਹੈ। ਉਹ ਸਰਬ-ਵਿਆਪਕ ਪ੍ਰਭੂ ਆਪ ਹੀ ਜੋਗੀ ਹੈ, ਆਪ ਹੀ (ਧੁਣੀਆਂ ਆਦਿਕ ਨਾਲ) ਤਪ ਤਪਦਾ ਹੈ। ਪ੍ਰਭੂ ਆਪ ਹੀ ਗੁਰੂ ਹੈ, ਆਪ ਹੀ ਸਿੱਖ ਹੈ, ਆਪ ਹੀ ਆਪਣੇ ਆਪ ਨੂੰ ਉਪਦੇਸ਼ ਕਰਦਾ ਹੈ। ੩।

ਹੇ ਭਾਈ ! ਪ੍ਰਭੂ ਆਪ ਹੀ (ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈ (ਜੀਵਾਂ ਵਿਚ ਵਿਆਪਕ ਹੋ ਕੇ) ਆਪ ਹੀ ਆਪਣਾ ਨਾਮ ਜਪਦਾ ਹੈ। ਆਪ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਹੈ, ਆਪ ਹੀ ਉਸ ਨਾਮ-ਰਸ ਨੂੰ ਪੀਂਦਾ ਹੈ, ਆਪਣੇ ਆਪ ਨੂੰ ਪੀਂਦਾ ਹੈ। ਹੇ ਦਾਸ ਨਾਨਕ ! ਪ੍ਰਭੂ ਆਪ ਹੀ ਆਪਣੀ ਸਿਫਤਿ ਸਾਲਾਹ ਕਰਦਾ ਹੈ, ਆਪ ਹੀ ਆਪਣੇ ਨਾਮ-ਰਸ ਨਾਲ ਰੱਜਦਾ ਹੈ। ੪। ੩।

ਸੋਰਠਿ ਮਹਲਾ ੪ ॥ ਆਪੇ ਕੰਡਾ ਆਪਿ ਤਰਾਜੀ ਪ੍ਰਭਿ ਆਪੇ ਤੋਲਿ ਤੇਲਾਇਆ ॥ ਆਪੇ ਸਹੁ ਆਪੇ ਵਣਜਾਰਾ ਆਪੇ ਵਣਜੁ ਕਰਾਇਆ ॥ ਆਪੇ ਧਰਤੀ ਸਾਜੀਅਨੁ ਪਿਆਰੈ ਪਿਛੈ ਟੰਕੁ ਚੜਾਇਆ ॥੧॥ ਮੇਰੇ ਮਨ ਹਰਿ ਹਰਿ ਧਿਆਇ ਸੁਖੁ ਪਾਇਆ ॥ ਹਰਿ ਹਰਿ ਨਾਮੁ ਨਿਧਾਨੁ ਹੈ ਪਿਆਰਾ ਗੁਰਿ ਪੂਰੈ ਮੀਠਾ ਲਾਇਆ ॥ ਰਹਾਉ ॥ ਆਪੇ ਧਰਤੀ ਆਪਿ ਜਲੁ ਪਿਆਰਾ ਆਪੇ ਕਰੇ ਕਰਾਇਆ ॥ ਆਪੇ ਹੁਕਮਿ ਵਰਤਦਾ ਪਿਆਰਾ ਜਲੁ ਮਾਟੀ ਬੰਧਿ ਰਖਾਇਆ ॥ ਆਪੇ ਹੀ ਭਉ ਪਾਇਦਾ ਪਿਆਰਾ ਬੰਨਿ ਬਕਰੀ ਸੀਹੁ ਹਢਾਇਆ ॥ ੨ ॥ ਆਪੇ ਕਾਸਟ ਆਪਿ ਹਰਿ ਪਿਆਰਾ ਵਿਚਿ ਕਾਸਟ ਅਗਨਿ ਰਖਾਇਆ ॥ ਆਪੇ ਹੀ ਆਪਿ ਵਰਤਦਾ ਪਿਆਰਾ ਭੈ ਅਗਨਿ ਨ ਸਕੈ ਜਲਾਇਆ ॥ ਆਪੇ ਮਾਰਿ ਜੀਵਾਇਦਾ ਪਿਆਰਾ ਸਾਹ ਲੈਦੇ ਸਭਿ ਲਵਾਇਆ ॥੩॥ ਆਪੇ ਤਾਣੁ ਦੀਬਾਣੁ ਹੈ ਪਿਆਰਾ ਆਪੇ ਕਾਰੈ ਲਾਇਆ ॥ ਜਿਉ ਆਪਿ ਚਲਾਏ ਤਿਉ ਚਲੀਐ ਪਿਆਰੈ ਜਿਉ ਹਰਿ ਪ੍ਰਭ ਮੇਰੇ ਭਾਇਆ ॥

ਆਪੇ ਜੰਤੀ ਜੰਤੁ ਹੈ ਪਿਆਰਾ ਜਨ ਨਾਨਕ ਵਜਹਿ ਵਜਾਇਆ ॥੪॥੪॥

[ਪੰਨਾ ੬੦੫]

ਪਦ ਅਰਥ :—ਕੰਡਾ—ਤਰਾਜ਼ ਦੀ ਉਪਰਲੀ ਵਿਚਕਾਰਲੀ ਸੂਈ । ਤਰਾਜ਼—
ਤਰਾਜ਼, ਤੱਕੜੀ । ਪ੍ਰਭਿ—ਪ੍ਰਭੂ ਨੇ । ਤੋਲਿ—ਤੋਲ ਨਾਲ, ਵੱਟੇ ਨਾਲ । ਸਾਹੁ—ਸਾਹ, ਸਾਹੁ-
ਕਾਰ । ਸਾਜੀਆਨੁ—ਉਸ (ਪ੍ਰਭੂ) ਨੇ ਸਾਜੀ ਹੈ । ਪਿਆਰੈ—ਪਿਆਰੇ (ਪ੍ਰਭੂ) ਨੇ । ਪਿਛੈ—
ਤਕੜੀ ਦੇ ਪਿਛਲੇ ਛਾਬੇ ਵਿਚ । ਟੰਕੁ—ਚਾਰ ਮਾਸੇ ਦਾ ਵੱਟਾ ।੧।

ਮਨ—ਹੇ ਮਨ ! ਨਿਧਾਨੁ—ਖਜ਼ਾਨਾ । ਗੁਰਿ ਪੂਰੈ—ਪੂਰੇ ਗੁਰੂ ਨੇ । ਰਹਾਉ ।

ਆਪੇ—ਆਪ ਹੀ । ਹੁਕਮਿ—ਹੁਕਮ ਦੀ ਰਾਹੀਂ । ਵਰਤਦਾ—ਮੌਜੂਦ ਹੈ । ਬੰਧਿ-
ਬੰਨ੍ ਕੇ । ਭਉ—ਡਰ । ਬੰਨਿ—ਬੰਨ੍ ਕੇ । ਸੀਹੁ—ਸ਼ੇਰ (ਨੂੰ) । ਹਵਾਇਆ—ਫਿਰਾ ਰਿਹਾ
ਹੈ ।੨।

ਕਾਸਟ—ਕਾਠ, ਲੱਕੜ । ਭੈ—ਡਰ ਦੇ ਕਾਰਨ । ਅਗਨਿ—ਅੱਗ । ਮਾਰਿ—ਮਾਰ ਕੇ ।
ਸਭਿ—ਸਾਰੇ ।੪।

ਤਾਣੁ—ਤਾਕਤ । ਦੀਬਾਣੁ—ਦਰਬਾਰ ਲਾਣ ਵਾਲਾ, ਹਾਕਮ । ਕਾਰੈ—ਕਾਰ ਵਿਚ ।
ਚਲੀਐ—ਚੱਲ ਸਕੀਦਾ ਹੈ । ਪਿਆਰੇ—ਹੇ ਪਿਆਰੇ (ਭਾਈ) ! ਪ੍ਰਭ ਭਾਇਆ—ਪ੍ਰਭੂ ਨੂੰ
ਚੰਗਾ ਲੱਗਦਾ ਹੈ । ਜੰਤੀ—ਵਾਜਾ ਵਜਾਣ ਵਾਲਾ । ਜੰਤੁ—ਵਾਜਾ । ਵਜਹਿ—ਵੱਜਦੇ ਹਨ
।੪।

ਅਰਥ :—ਹੇ ਮੇਰੇ ਮਨ ! ਸਦਾ ਪਰਮਾਤਮਾ ਦਾ ਸਿਮਰਨ ਕਰ, (ਜਿਸ ਕਿਸੇ ਨੇ
ਸਿਮਰਿਆ ਹੈ, ਉਸ ਨੇ) ਸੁਖ ਪਾਇਆ ਹੈ । ਹੇ ਭਾਈ ! ਪਰਮਾਤਮਾ ਦਾ ਨਾਮ (ਸਾਰੇ
ਸੁਖਾਂ ਦਾ ਖਜ਼ਾਨਾ ਹੈ (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪਿਆ ਹੈ) ਪੂਰੇ ਗੁਰੂ ਨੇ ਉਸ
ਨੂੰ ਪਰਮਾਤਮਾ ਦਾ ਨਾਮ ਮਿੱਠਾ ਅਨੁਭਵ ਕਰਾ ਦਿੱਤਾ ਹੈ । ਰਹਾਉ ।

ਹੇ ਭਾਈ ! ਪ੍ਰਭੂ ਨੇ ਆਪ ਹੀ ਧਰਤੀ ਪੈਦਾ ਕੀਤੀ ਹੋਈ ਹੈ (ਆਪਣੀ ਮਰਯਾਦਾ
ਰੂਪ ਤੱਕੜੀ ਦੇ) ਪਿਛਲੇ ਛਾਬੇ ਵਿਚ ਚਾਰ ਮਾਸੇ ਦਾ ਵੱਟਾ ਰੱਖ ਕੇ (ਪ੍ਰਭੂ ਨੇ ਆਪ ਹੀ
ਇਸ ਸ੍ਰਿਸ਼ਟੀ ਨੂੰ ਆਪਣੀ ਮਰਯਾਦਾ ਵਿਚ ਰੱਖਿਆ ਹੋਇਆ ਹੈ । ਇਹ ਕੰਮ ਉਸ ਪ੍ਰਭੂ
ਵਾਸਤੇ ਬਹੁਤ ਸਾਧਾਰਨ ਤੇ ਸੌਖਾ ਜਿਹਾ ਹੈ) । ਉਹ ਤੱਕੜੀ ਭੀ ਪ੍ਰਭੂ ਆਪ ਹੀ ਹੈ,
ਉਸ ਤੱਕੜੀ ਦੀ ਸੂਈ (ਬੋਝੀ) ਭੀ ਪ੍ਰਭੂ ਆਪ ਹੀ ਹੈ, ਪ੍ਰਭੂ ਨੇ ਆਪ ਹੀ ਵੱਟੇ ਨਾਲ
(ਇਸ ਸ੍ਰਿਸ਼ਟੀ ਨੂੰ) ਤੋਲਿਆ ਹੋਇਆ ਹੈ (ਆਪਣੇ ਹੁਕਮ ਵਿਚ ਰੱਖਿਆ ਹੋਇਆ ਹੈ) ।
ਪ੍ਰਭੂ ਆਪ ਹੀ (ਇਸ ਧਰਤੀ ਉੱਤੇ ਵਣਜ ਕਰਨ ਵਾਲਾ) ਸਾਹਕਾਰ ਹੈ, ਆਪ ਹੀ
(ਜੀਵ-ਰੂਪ ਹੋ ਕੇ) ਵਣਜ ਕਰਨ ਵਾਲਾ ਹੈ, ਆਪ ਹੀ ਵਣਜ ਕਰ ਰਿਹਾ ਹੈ ॥੧॥

ਹੇ ਭਾਈ ! ਪ੍ਰਭੂ ਪਿਆਰਾ ਆਪ ਹੀ ਧਰਤੀ ਪੈਦਾ ਕਰਨ ਵਾਲਾ ਹੈ, ਆਪ ਹੀ
ਪਾਣੀ ਪੈਦਾ ਕਰਨ ਵਾਲਾ ਹੈ, ਆਪ ਹੀ ਸਭ ਕੁਝ ਕਰਦਾ ਹੈ ਆਪ ਹੀ ਜੀਵਾਂ ਪਾਸੋਂ

ਸਭ ਕੁਝ) ਕਰਾਂਦਾ ਹੈ। ਆਪ ਹੀ ਆਪਣੇ ਹੁਕਮ ਅਨੁਸਾਰ ਹਰ ਥਾਂ ਕਾਰ ਚਲਾ ਰਿਹਾ ਹੈ, ਪਾਣੀ ਨੂੰ ਮਿੱਟੀ ਨਾਲ (ਉਸ ਨੇ ਆਪਣੇ ਹੁਕਮ ਵਿਚ ਹੀ) ਬੰਨ੍ਹ ਰੱਖਿਆ ਹੈ (ਪਾਣੀ ਮਿੱਟੀ ਨੂੰ ਰੋੜ੍ਹ ਨਹੀਂ ਸਕਦਾ, ਪਾਣੀ ਵਿਚ ਉਸ ਨੇ) ਆਪ ਹੀ ਆਪਣਾ ਡਰ ਪਾ ਰੱਖਿਆ ਹੈ, (ਮਾਨੋ) ਬੱਕਰੀ ਸ਼ੇਰ ਨੂੰ ਬੰਨ੍ਹ ਕੇ ਫਿਰਾ ਰਹੀ ਹੈ। ੨।

ਹੇ ਭਾਈ ! ਪ੍ਰਭੂ ਆਪ ਹੀ ਲੱਕੜੀ (ਪੈਦਾ ਕਰਨ ਵਾਲਾ) ਹੈ, (ਆਪ ਹੀ ਅੱਗ ਬਣਾਣ ਵਾਲਾ ਹੈ) ਲੱਕੜੀ ਵਿਚ ਉਸ ਨੇ ਆਪ ਹੀ ਅੱਗ ਟਿਕਾ ਰੱਖੀ ਹੈ। ਪ੍ਰਭੂ ਪਿਆਰਾ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ (ਉਸ ਦੇ ਹੁਕਮ ਵਿਚ) ਅੱਗ (ਲੱਕੜ ਨੂੰ) ਸਾੜ ਨਹੀਂ ਸਕਦੀ। ਪ੍ਰਭੂ ਆਪ ਹੀ ਮਾਰ ਕੇ ਜੀਵਾਲਣ ਵਾਲਾ ਹੈ। ਸਾਰੇ ਜੀਵ ਉਸ ਦੇ ਪ੍ਰੇਰੇ ਹੋਏ ਹੀ ਸਾਹ ਲੈ ਰਹੇ ਹਨ। ੩।

ਹੇ ਭਾਈ ! ਪ੍ਰਭੂ ਆਪ ਹੀ ਤਾਕਤ ਹੈ, ਆਪ ਹੀ (ਤਾਕਤ ਵਰਤਣ ਵਾਲਾ) ਹਾਕਮ ਹੈ, (ਸਾਰੇ ਜਗਤ ਨੂੰ ਉਸ ਨੇ) ਆਪ ਹੀ ਕਾਰ ਵਿਚ ਲਾਇਆ ਹੋਇਆ ਹੈ। ਹੇ ਪਿਆਰੇ ਸੱਜਣ ! ਜਿਵੇਂ ਪ੍ਰਭੂ ਆਪ ਜੀਵਾਂ ਨੂੰ ਤੋਰਦਾ ਹੈ, ਜਿਵੇਂ ਮੇਰੇ ਹਰੀ-ਪ੍ਰਭੂ ਨੂੰ ਭਾਉਂਦਾ ਹੈ, ਤਿਵੇਂ ਹੀ ਚੱਲ ਸਕੀਦਾ ਹੈ। ਹੇ ਦਾਸ ਨਾਨਕ ! ਪ੍ਰਭੂ ਆਪ ਹੀ (ਜੀਵ-) ਵਾਜਾ (ਬਣਾਣ ਵਾਲਾ) ਹੈ, ਆਪ ਵਾਜਾ ਵਜਾਣ ਵਾਲਾ ਹੈ, ਸਾਰੇ ਜੀਵ-ਵਾਜੇ ਉਸ ਦੇ ਵਜਾਏ ਵੱਜ ਰਹੇ ਹਨ। ੪। ੪।

ਸੋਰਠਿ ਮਹਲਾ ੪ ॥ ਆਪੇ ਸ੍ਰਿਸਟਿ ਉਪਾਇਦਾ ਪਿਆਰਾ ਕਰਿ ਸੂਰਜੁ ਚੰਦੁ ਚਾਨਾਣੁ ॥ ਆਪਿ ਨਿਤਾਣਿਆ ਤਾਣੁ ਹੈ ਪਿਆਰਾ ਆਪਿ ਨਿਮਾਣਿਆ ਮਾਣੁ ॥ ਆਪਿ ਦਇਆ ਕਰਿ ਰਖਦਾ ਪਿਆਰਾ ਆਪੇ ਸੁਖੜੁ ਸੁਜਾਣੁ ॥ ੧ ॥ ਮੇਰੇ ਮਨ ਜਪਿ ਰਾਮਨਾਮੁ ਨੀਸਾਣੁ ॥ ਸਤ ਸੰਗਤਿ ਮਿਲਿ ਧਿਆਇ ਤੂ ਹਰਿ ਹਰਿ ਬਹੁੜਿ ਨ ਆਵਣ ਜਾਣੁ ॥ ਰਹਾਉ ॥ ਆਪੇ ਹੀ ਗੁਣ ਵਰਤਦਾ ਪਿਆਰਾ ਆਪੇ ਹੀ ਪਰਵਾਣੁ ॥ ਆਪੇ ਬਖਸ ਕਰਾਇਦਾ ਪਿਆਰਾ ਆਪੇ ਸਚੁ ਨੀਸਾਣੁ ॥ ਆਪੇ ਹੁਕਮਿ ਵਰਤਦਾ ਪਿਆਰਾ ਆਪੇ ਹੀ ਫੁਰਮਾਣੁ ॥ ੨ ॥ ਆਪੇ ਭਗਤਿ ਭੰਡਾਰ ਹੈ ਪਿਆਰਾ ਆਪੇ ਦੇਵੈ ਦਾਣੁ ॥ ਆਪੇ ਸੇਵ ਕਰਾਇਦਾ ਪਿਆਰਾ ਆਪਿ ਦਿਵਾਵੈ ਮਾਣੁ ॥ ਆਪੇ ਤਾੜੀ ਲਾਇਦਾ ਪਿਆਰਾ ਆਪੇ ਗੁਣੀ ਨਿਧਾਣੁ ॥ ੩ ॥ ਆਪੇ ਵਡਾ ਆਪਿ ਹੈ ਪਿਆਰਾ ਆਪੇ ਹੀ ਪਰਧਾਣੁ ॥ ਆਪੇ ਕੀਮਤਿ ਪਾਇਦਾ ਪਿਆਰਾ ਆਪੇ ਤੁਲੁ ਪਰਵਾਣੁ ॥ ਆਪੇ ਅਤੁਲੁ ਤੁਲਾਇਦਾ ਪਿਆਰਾ ਜਨ ਨਾਨਕ ਸਦ ਕੁਰਬਾਣੁ ॥੪॥੫॥ [ਪੰਨਾ ੬੦੬]

ਪਦ ਅਰਥ :- ਕਰਿ-ਕਰ ਕੇ, ਬਣਾ ਕੇ । ਚਾਨਾਣੁ-ਚਾਨਣ । ਤਾਣੁ-ਸਹਾਰਾ, ਆਸਰਾ । ਸੁਖਤੁ-ਸੁਖੰਜੀ ਆਤਮਕ ਘਾੜਤ ਵਾਲਾ । ਸੁਜਾਣੁ-ਸਿਆਣਾ, ਸਭ ਦੇ ਦਿਲ ਦੀ ਜਾਣਨ ਵਾਲਾ । ੧ ।

ਨੀਸਾਣੁ-ਜੀਵਨ-ਸਫਰ ਵਿਚ ਰਾਹਦਾਰੀ । ਰਹਾਉ ।

ਵਰਤਦਾ-ਵੰਡਦਾ । ਪਰਵਾਣੁ-ਕਬੂਲ (ਕਰਦਾ ਹੈ) । ਬਖਸ-ਬਖਸ਼ਸ਼ । ਸਚੁ-ਸਦਾ ਕਾਇਮ ਰਹਿਣ ਵਾਲਾ । ਨੀਸਾਣੁ-ਨਿਸ਼ਾਨ, ਝੰਡਾ, ਚਾਨਣ-ਮੁਨਾਰਾ । ਹੁਕਮਿ-ਹੁਕਮ ਅਨੁਸਾਰ । ਫੁਰਮਾਣੁ-ਹੁਕਮ । ੨ ।

ਭੰਡਾਰ-ਖਜ਼ਾਨੇ । ਦਾਣੁ-ਦਾਨ, ਬਖਸ਼ੀਸ਼ । ਮਾਣੁ-ਆਦਰ । ਤਾੜੀ-ਸਮਾਧੀ । ਗੁਣੀ ਨਿਧਾਨੁ-ਗੁਣਾਂ ਦਾ ਖਜ਼ਾਨਾ । ੩ ।

ਪਰਧਾਣੁ- ਮੰਨਿਆ-ਪ੍ਰਮੰਨਿਆ । ਤੁਲੁ-ਤਰਾਜ਼ੂ । ਪਰਵਾਣੁ-ਵੱਟਾ । ੪ ।

ਅਰਥ :- ਹੇ ਮੇਰੇ ਮਨ ! ਪਰਮਾਤਮਾ ਦਾ ਨਾਮ ਸਿਮਰਿਆ ਕਰ । (ਨਾਮ ਹੀ ਜੀਵਨ-ਸਫਰ ਵਾਸਤੇ) ਰਾਹਦਾਰੀ ਹੈ । ਹੇ ਭਾਈ ! ਸਾਧ ਸੰਗਤਿ ਵਿਚ ਮਿਲ ਕੇ ਤੂੰ ਪਰਮਾਤਮਾ ਦਾ ਧਿਆਨ ਧਰਿਆ ਕਰ, (ਧਿਆਨ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦਾ ਗੇੜ ਨਹੀਂ ਰਹੇਗਾ । ਰਹਾਉ ।

ਹੇ ਭਾਈ ! ਉਹ ਪਿਆਰਾ ਪ੍ਰਭੂ ਆਪ ਹੀ ਸ੍ਰਿਸ਼ਟੀ ਪੈਦਾ ਕਰਦਾ ਹੈ, ਤੇ (ਸ੍ਰਿਸ਼ਟੀ ਨੂੰ) ਸੂਰਜ ਚੰਦ ਚਾਨਣ ਕਰਨ ਲਈ ਬਣਾਂਦਾ ਹੈ । ਪ੍ਰਭੂ ਆਪ ਹੀ ਨਿਆਸਰਿਆਂ ਦਾ ਆਸਰਾ ਹੈ, ਜਿਨ੍ਹਾਂ ਨੂੰ ਕੋਈ ਆਦਰ-ਮਾਣ ਨਹੀਂ ਦੇਂਦਾ ਉਹਨਾਂ ਨੂੰ ਆਦਰ-ਮਾਣ ਦੇਣ ਵਾਲਾ ਹੈ । ਉਹ ਪਿਆਰਾ ਪ੍ਰਭੂ ਸੋਹਣੀ ਆਤਮਕ ਘਾੜਤ ਵਾਲਾ ਹੈ, ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਮੇਹਰ ਕਰ ਕੇ ਆਪ ਸਭ ਦੀ ਰਖਿਆ ਕਰਦਾ ਹੈ । ੧ ।

ਹੇ ਭਾਈ ! ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਂਦਾ ਹੈ, ਆਪ ਹੀ ਜੀਵਾਂ ਨੂੰ ਆਪਣੀ ਹਜ਼ੂਰੀ ਵਿਚ ਕਬੂਲ ਕਰਦਾ ਹੈ । ਪ੍ਰਭੂ ਆਪ ਹੀ ਸਭ ਉਤੇ ਬਖਸ਼ਸ਼ ਕਰਦਾ ਹੈ, ਉਹ ਆਪ ਹੀ (ਜੀਵਾਂ ਵਾਸਤੇ) ਸਦਾ ਕਾਇਮ ਰਹਿਣ ਵਾਲਾ ਚਾਨਣ-ਮੁਨਾਰਾ ਹੈ । ਉਹ ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਹੁਕਮ ਵਿਚ ਤੋਰਦਾ ਹੈ, ਆਪ ਹੀ ਹਰ ਥਾਂ ਹੁਕਮ ਚਲਾਂਦਾ ਹੈ । ੨ ।

ਹੇ ਭਾਈ ! ਉਹ ਪਿਆਰਾ ਪ੍ਰਭੂ (ਆਪਣੀ) ਭਗਤੀ ਦੇ ਖਜ਼ਾਨਿਆਂ ਵਾਲਾ ਹੈ, ਆਪ ਹੀ (ਜੀਵਾਂ ਨੂੰ ਆਪਣੀ ਭਗਤੀ ਦੀ) ਦਾਤਿ ਦੇਂਦਾ ਹੈ । ਪ੍ਰਭੂ ਆਪ ਹੀ (ਜੀਵਾਂ ਪਾਸੋਂ) ਸੇਵਾ-ਭਗਤੀ ਕਰਾਂਦਾ ਹੈ, ਤੇ ਆਪ ਹੀ (ਸੇਵਾ-ਭਗਤੀ ਕਰਨ ਵਾਲਿਆਂ ਨੂੰ ਜਗਤ ਪਾਸੋਂ) ਇੱਜ਼ਤ ਦਿਵਾਂਦਾ ਹੈ । ਉਹ ਪ੍ਰਭੂ ਆਪ ਹੀ ਗੁਣਾਂ ਦਾ ਖਜ਼ਾਨਾ ਹੈ, ਤੇ ਆਪ ਹੀ (ਆਪਣੇ ਗੁਣਾਂ ਵਿਚ) ਸਮਾਧੀ ਲਾਂਦਾ ਹੈ । ੩ ।

ਹੇ ਭਾਈ! ਉਹ ਪ੍ਰਭੂ ਪਿਆਰਾ ਆਪ ਹੀ ਸਭ ਤੋਂ ਵੱਡਾ ਹੈ ਤੇ ਮੰਨਿਆ-ਪ੍ਰਮਾਣਿਆ ਹੋਇਆ ਹੈ। ਉਹ ਆਪ ਹੀ (ਆਪਣਾ) ਤੋਲ ਤੇ ਪੈਮਾਨਾ ਵਰਤ ਕੇ (ਆਪਣੇ ਪੈਦਾ ਕੀਤੇ ਜੀਵਾਂ ਦੇ ਜੀਵਨ ਦਾ) ਮੁੱਲ ਪਾਂਦਾ ਹੈ। ਉਹ ਪ੍ਰਭੂ ਆਪ ਅਤੁੱਲ ਹੈ (ਉਸ ਦੀ ਬਜ਼ੁਰਗੀ ਦਾ ਮਾਪ ਨਹੀਂ ਹੋ ਸਕਦਾ) ਉਹ (ਜੀਵਾਂ ਦੇ ਜੀਵਨ ਸਦਾ) ਤੋਲਦਾ ਹੈ। ਹੇ ਦਾਸ ਨਾਨਕ ! (ਆਖ-) ਮੈਂ ਸਦਾ ਉਸ ਤੋਂ ਸਦਕੇ ਜਾਂਦਾ ਹਾਂ। ੪। ੫।

ਸੋਰਠਿ ਮਹਲਾ ੪ ॥ ਆਪੇ ਸੇਵਾ ਲਾਇਦਾ ਪਿਆਰਾ ਆਪੇ ਭਗਤਿ ਉਮਾਹਾ ॥ ਆਪੇ ਗੁਣ ਗਾਵਾਇਦਾ ਪਿਆਰਾ ਆਪੇ ਸਬਦਿ ਸਮਾਹਾ ॥ ਆਪੇ ਲੇਖਣਿ ਆਪਿ ਲਿਖਾਰੀ ਆਪੇ ਲੇਖੁ ਲਿਖਾਹਾ ॥ ੧ ॥ ਮੇਰੇ ਮਨ ਜਪਿ ਰਾਮਨਾਮੁ ਓਮਾਹਾ ॥ ਅਨਦਿਨੁ ਅਨਦੁ ਹੋਵੈ ਵਡਭਾਗੀ ਲੈ ਗੁਰਿ ਪੂਰੈ ਹਰਿ ਲਾਹਾ ॥ ਰਹਾਉ ॥ ਆਪੇ ਗੋਪੀ ਕਾਨੁ ਹੈ ਪਿਆਰਾ ਬਨਿ ਆਪੇ ਗਊ ਚਰਾਹਾ ॥ ਆਪੇ ਸਾਵਲ ਸੁੰਦਰਾ ਪਿਆਰਾ ਆਪੇ ਵੰਸੁ ਵਜਾਹਾ ॥ ਕੁਵਲੀਆ-ਪੀੜੁ ਆਪਿ ਮਰਾਇਦਾ ਪਿਆਰਾ ਕਰਿ ਬਾਲਕ ਰੂਪਿ ਪਚਾਹਾ ॥ ੨ ॥ ਆਪਿ ਅਖਾੜਾ ਪਾਇਦਾ ਪਿਆਰਾ ਕਰਿ ਵੇਖੈ ਆਪਿ ਚੋਜਾਹਾ ॥ ਕਰਿ ਬਾਲਕ ਰੂਪ ਉਪਾਇਦਾ ਪਿਆਰਾ ਚੰਡੂਰੁ ਕੰਸੁ ਕੇਸੁ ਮਾਰਾਹਾ ॥ ਆਪੇ ਹੀ ਬਲੁ ਆਪਿ ਹੈ ਪਿਆਰਾ ਬਲੁ ਭੰਨੈ ਮੂਰਖ ਮੁਗਧਾਹਾ ॥ ੩ ॥ ਸਭੁ ਆਪੇ ਜਗਤੁ ਉਪਾਇਦਾ ਪਿਆਰਾ ਵਸਿ ਆਪੇ ਜੁਗਤਿ ਹਥਾਹਾ ॥ ਗਲਿ ਜੇਵੜੀ ਆਪੇ ਪਾਇਦਾ ਪਿਆਰਾ ਜਿਉ ਪ੍ਰਭੁ ਖਿਚੈ ਤਿਉ ਜਾਹਾ ॥ ਜੇ ਗਰਬੈ ਸੋ ਪਚਸੀ ਪਿਆਰੇ ਜਪਿ ਨਾਨਕ ਭਗਤਿ ਸਮਾਹਾ ॥ ੪ ॥ ੬ ॥ [ਪੰਨਾ ੬੦੬]

ਪਦ ਅਰਥ :- ਉਮਾਹਾ—ਉਤਸ਼ਾਹਾ । ਸਬਦਿ—ਸ਼ਬਦ ਵਿਚ । ਸਮਾਹਾ—ਲੀਨਤਾ ਪੈਦਾ ਕਰਦਾ ਹੈ । ਲੇਖਣਿ—ਕਲਮ । ੧ ।

ਓਮਾਹਾ—ਉਤਸ਼ਾਹ (ਨਾਲ) । ਅਨਦਿਨੁ—ਹਰ ਰੋਜ਼, ਹਰ ਵੇਲੇ । ਗੁਰਿ ਪੂਰੈ—ਪੂਰੇ ਗੁਰੂ ਦੀ ਰਾਹੀਂ । ਰਹਾਉ ।

ਗੋਪੀ—ਗਵਾਲਿਆਂ ਦੀਆਂ ਇਸਤ੍ਰੀਆਂ । ਕਾਨੁ—ਕ੍ਰਿਸ਼ਨ । ਬਨਿ—ਜੰਗਲ ਵਿਚ, ਬਿੰਦੁਬਨ ਵਿਚ । ਸਾਵਲ ਸੁੰਦਰਾ—ਸਾਵਲੇ ਰੰਗ ਵਾਲਾ ਸੌਣਾ (ਕ੍ਰਿਸ਼ਨ) । ਵੰਸੁ—ਬੰਸਰੀ । ਕੁਵਲੀਆਪੀੜੁ—ਕੰਸ ਦਾ ਭੇਜਿਆ ਹੋਇਆ ਹਾਥੀ ਕ੍ਰਿਸ਼ਨ ਜੀ ਨੂੰ ਮਾਰਨ ਵਾਸਤੇ । ਰੂਪਿ—ਰੂਪ ਵਿਚ । ਪਚਾਹਾ—ਨਾਸ । ੨ ।

ਅਖਾੜਾ—(ਜਗਤ-) ਪਿੜ । ਚੋਜਾਹਾ—ਤਮਾਸ਼ੇ, ਖੇਡਾਂ । ਚੰਡੂਰੁ—ਕੰਸ ਦੇ ਪਹਿਲ-ਵਾਨ ਦਾ ਨਾਮ । ਕੇਸੁ—ਕੇਸੀ । ਮੁਗਧਾਹਾ—ਮੂਰਖਾਂ ਦਾ । ੩ ।

ਸਭੁ-ਸਾਰਾ । ਵਸਿ-ਵੱਸ ਵਿਚ । ਗਲਿ-ਗਲ ਵਿਚ । ਜੇਵੜੀ-ਰੱਸੀ । ਖਿੰਚੀ-
ਖਿੰਚਦਾ ਹੈ । ਗਰਬੈ-ਅਹੰਕਾਰ ਕਰਦਾ ਹੈ । ਪਚਸੀ-ਨਾਸ ਹੋ ਜਾਇਗਾ । ੪ ।

ਅਰਥ :-ਹੇ ਮੇਰੇ ਮਨ ! ਪਰਮਾਤਮਾ ਦਾ ਨਾਮ ਉਤਸ਼ਾਹ ਨਾਲ ਜਪਿਆ ਕਰ ।
ਪੂਰੇ ਗੁਰੂ ਦੀ ਰਾਹੀਂ ਹਰਿ-ਨਾਮ ਦਾ ਲਾਭ ਖੱਟ ਲੈ । (ਜੇਹੜਾ) ਵਡ-ਭਾਗੀ ਮਨੁੱਖ (ਨਾਮ
ਜਪਦਾ ਹੈ, ਉਸ) ਨੂੰ ਹਰ ਵੇਲੇ ਆਤਮਕ ਸੁਖ ਮਿਲਿਆ ਰਹਿੰਦਾ ਹੈ । ਰਹਾਉ ।

ਹੇ ਭਾਈ ! ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਸੇਵਾ-ਭਗਤੀ ਵਿਚ
ਜੋੜਦਾ ਹੈ, ਆਪ ਹੀ ਭਗਤੀ ਕਰਨ ਦਾ ਉਤਸ਼ਾਹ ਦੇਂਦਾ ਹੈ । ਪ੍ਰਭੂ ਆਪ ਹੀ (ਜੀਵਾਂ
ਨੂੰ) ਗੁਣ ਗਾਵਣ ਲਈ ਪ੍ਰੇਰਨਾ ਕਰਦਾ ਹੈ, ਆਪ ਹੀ (ਜੀਵਾਂ ਨੂੰ) ਗੁਰੂ ਦੇ ਸ਼ਬਦ ਵਿਚ
ਜੋੜਦਾ ਹੈ । ਪ੍ਰਭੂ ਆਪ ਹੀ ਕਲਮ ਹੈ, ਆਪ ਹੀ ਕਲਮ ਚਲਾਣ ਵਾਲਾ ਹੈ, ਤੇ, ਆਪ
ਹੀ (ਜੀਵਾਂ ਦੇ ਮੱਥੇ ਉੱਤੇ ਭਗਤੀ ਦਾ) ਲੇਖ ਲਿਖਦਾ ਹੈ । ੧ ।

ਹੇ ਭਾਈ ! ਪ੍ਰਭੂ ਹੀ ਗੋਪੀਆਂ ਹੈ, ਆਪ ਹੀ ਕ੍ਰਿਸ਼ਨ ਹੈ, ਆਪ ਹੀ (ਬਿੰਦਾਬਨ)
ਜੰਗਲ ਵਿਚ ਗਾਈਆਂ ਚਾਰਨ ਵਾਲਾ ਹੈ । ਪ੍ਰਭੂ ਆਪ ਹੀ ਸਾਂਵਲੇ ਰੰਗ ਵਾਲਾ ਸੋਹਣਾ
ਕ੍ਰਿਸ਼ਨ ਹੈ, ਆਪ ਹੀ ਬੰਸਰੀ ਵਜਾਣ ਵਾਲਾ ਹੈ । ਪ੍ਰਭੂ ਆਪ ਹੀ ਬਾਲਕ-ਰੂਪ (ਕ੍ਰਿਸ਼ਨ
-ਰੂਪ) ਵਿਚ (ਕੰਸ ਦੇ ਭੇਜੇ ਹੋਏ ਹਾਥੀ) ਕੁਵਲੀਆਪੀੜ ਨੂੰ ਨਾਸ ਕਰਨ ਵਾਲਾ ਹੈ । ੨ ।

ਹੇ ਭਾਈ ! ਪ੍ਰਭੂ ਆਪ ਹੀ (ਇਹ ਜਗਤ ਦਾ) ਅਖਾੜਾ ਬਣਾਣ ਵਾਲਾ ਹੈ, (ਇਸ
ਜਗਤ-ਅਖਾੜੇ ਵਿਚ) ਆਪ ਹੀ ਕੌਤਕ-ਤਮਾਸ਼ੇ ਰਚ ਕੇ ਵੇਖ ਰਿਹਾ ਹੈ । ਪ੍ਰਭੂ ਆਪ ਹੀ
ਬਾਲਕ-ਰੂਪ ਕ੍ਰਿਸ਼ਨ ਨੂੰ ਪੈਦਾ ਕਰਨ ਵਾਲਾ ਹੈ, ਤੇ, ਆਪ ਹੀ ਉਸ ਪਾਸੋਂ ਚੰਡੂਰ, ਕੇਸੀ
ਅਤੇ ਕੰਸ ਨੂੰ ਮਰਵਾਣ ਵਾਲਾ ਹੈ । ਆਪ ਹੀ ਤਾਕਤ (ਦੇਣ ਵਾਲਾ) ਹੈ, ਤੇ, ਆਪ ਹੀ
ਮੂਰਖਾਂ ਦੀ ਤਾਕਤ ਭੰਨ ਦੇਂਦਾ ਹੈ । ੩ ।

ਹੇ ਭਾਈ ! ਪਿਆਰਾ ਪ੍ਰਭੂ ਆਪ ਹੀ ਸਾਰੇ ਜਗਤ ਨੂੰ ਪੈਦਾ ਕਰਦਾ ਹੈ, (ਜਗਤ ਨੂੰ
ਆਪ ਹੀ ਆਪਣੇ) ਵੱਸ ਵਿਚ ਰੱਖਦਾ ਹੈ (ਜੀਵਾਂ ਦੀ ਜੀਵਨ-) ਜੁਗਤਿ ਆਪਣੇ ਹੱਥ
ਵਿਚ ਰੱਖਦਾ ਹੈ । ਪ੍ਰਭੂ ਆਪ ਹੀ (ਸਭ ਜੀਵਾਂ ਦੇ) ਗਲ ਵਿਚ ਰੱਸੀ ਪਾਈ ਰੱਖਦਾ ਹੈ,
ਜਿਵੇਂ ਪ੍ਰਭੂ (ਉਸ ਰੱਸੀ ਨੂੰ) ਖਿੰਚਦਾ ਹੈ ਤਿਵੇਂ ਹੀ ਜੀਵ (ਜੀਵਨ-ਰਾਹ ਤੇ) ਤੁਰਦੇ ਹਨ।
ਹੇ ਨਾਨਕ ! (ਆਖ-)ਹੇ ਪਿਆਰੇ ਸੱਜਣ! ਜੇਹੜਾ ਮਨੁੱਖ(ਆਪਣੇ ਕਿਸੇ ਬਲ ਆਦਿਕ
ਦਾ) ਅਹੰਕਾਰ ਕਰਦਾ ਹੈ ਉਹ ਤਬਾਹ ਹੋ ਜਾਂਦਾ ਹੈ (ਆਤਮਕ ਮੌਤ ਸਹੇੜ ਲੈਂਦਾ ਹੈ) ।
ਹੇ ਭਾਈ ! ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਦੀ ਭਗਤੀ ਵਿਚ ਲੀਨ ਰਿਹਾ
ਕਰ । ੪ । ੬ ।

ਸੋਰਠਿ ਮ: ੪ ਦੁਤੁਕੇ ॥ ਅਨਿਕ ਜਨਮ ਵਿਛੁੜੇ ਦੁਖੁ ਪਾਇਆ
ਮਨਮੁਖਿ ਕਰਮ ਕਰੈ ਅਹੰਕਾਰੀ ॥ ਸਾਧੂ ਪਰਸਤ ਹੀ ਪ੍ਰਭੂ ਪਾਇਆ

ਗੋਬਿੰਦ ਸਰਣਿ ਤੁਮਾਰੀ ॥ ੧ ॥ ਗੋਬਿੰਦ ਪ੍ਰੀਤਿ ਲਗੀ ਅਤਿ ਪਿਆਰੀ ॥
 ਜਬ ਸਤ ਸੰਗ ਭਏ ਸਾਧੂ ਜਨ ਹਿਰਦੈ ਮਿਲਿਆ ਸਾਂਤਿ ਮੁਰਾਰੀ ॥ ਰਹਾਉ ॥
 ਤੂ ਹਿਰਦੈ ਗੁਪਤੁ ਵਸਹਿ ਦਿਨੁ ਰਾਤੀ ਤੇਰਾ ਭਾਉ ਨ ਬੁਝਹਿ ਗਵਾਰੀ ॥
 ਸਤਿਗੁਰੁ ਪੁਰਖੁ ਮਿਲਿਆ ਪ੍ਰਭੁ ਪ੍ਰਗਟਿਆ ਗੁਣ ਗਾਵੈ ਗੁਣ ਵੀਚਾਰੀ ॥
 ੨ ॥ ਗੁਰਮੁਖਿ ਪ੍ਰਗਾਸੁ ਭਇਆ ਸਾਤਿ ਆਈ ਦੁਰਮਤਿ ਬੁਧਿ ਨਿਵਾਰੀ ॥
 ਆਤਮ ਬ੍ਰਹਮ ਚੀਨਿ ਸੁਖੁ ਪਾਇਆ ਸਤ ਸੰਗਤਿ ਪੁਰਖ ਤੁਮਾਰੀ ॥ ੩ ॥
 ਪੁਰਖੈ ਪੁਰਖੁ ਮਿਲਿਆ ਗੁਰੁ ਪਾਇਆ ਜਿਨ ਕਉ ਕਿਰਪਾ ਭਈ ਤੁਮਾਰੀ ॥
 ਨਾਨਕ ਅਤੁਲੁ ਸਹਜ ਸੁਖੁ ਪਾਇਆ ਅਨਦਿਨੁ ਜਾਗਤੁ ਰਹੈ ਬਨਵਾਰੀ ॥
 ੪ ॥ ੭ ॥ [ਪੰਨਾ ੬੦੭]

ਪਦ ਅਰਥ :—ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ। ਅਹੰਕਾਰੀ
 —ਅਹੰਕਾਰ ਦੇ ਅਸਰ ਹੇਠ। ਸਾਧੂ—ਗੁਰੂ। ਪਰਸਤ—ਫੁੱਹਦਿਆਂ। ੧।

ਅਤਿ—ਬਹੁਤ। ਸਤ ਸੰਗ—ਸਾਧ ਸੰਗਤਿ। ਹਿਰਦੈ—ਹਿਰਦੇ ਵਿਚ। ਮੁਰਾਰੀ—
 [ਮੁਰ-ਅਰੀ] ਪਰਮਾਤਮਾ। ਰਹਾਉ।

ਭਾਉ—ਪਿਆਰ। ਗਵਾਰੀ—ਮੂਰਖ ਬੰਦੇ। ਨ ਬੁਝਹਿ—ਨਹੀਂ ਸਮਝਦੇ। ਵੀਚਾਰੀ—
 ਵੀਚਾਰਿ, ਵਿਚਾਰ ਕੇ, ਸੁਰਤਿ ਜੋੜ ਕੇ। ੨।

ਗੁਰਮੁਖਿ—ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ। ਸਾਤਿ—ਸ਼ਾਂਤਿ, ਠੰਢ, ਆਤਮਕ
 ਅਡੋਲਤਾ। ਦੁਰਮਤਿ—ਭੈੜੀ ਮਤਿ। ਨਿਵਾਰੀ—ਦੂਰ ਕਰ ਲਈ। ਆਤਮ—ਸਭ ਜੀਵਾਂ
 ਵਿਚ। ਚੀਨਿ—ਪਛਾਣ ਕੇ। ੩।

ਪੁਰਖੈ—ਉਸ ਮਨੁੱਖ ਨੂੰ। ਪੁਰਖ—ਅਕਾਲ ਪੁਰਖ, ਸਰਬ-ਵਿਆਪਕ ਪਰਮਾਤਮਾ।
 ਸਹਜ ਸੁਖ—ਆਤਮਕ ਅਡੋਲਤਾ ਦਾ ਸੁਖ। ਅਨਦਿਨੁ—ਹਰ ਰੋਜ਼, ਹਰ ਵੇਲੇ। ਜਾਗਤ
 ਰਹੈ—(ਮਾਇਆ ਦੇ ਮੋਹ ਵਲੋਂ) ਸੁਚੇਤ ਰਹਿੰਦਾ ਹੈ। ਬਨਵਾਰੀ—ਪਰਮਾਤਮਾ (ਵਿਚ ਲੀਨ
 ਰਹਿ ਕੇ)। ੪।

ਅਰਥ :—ਜਦੋਂ (ਕਿਸੇ ਵਡਭਾਗੀ ਮਨੁੱਖ ਨੂੰ) ਭਲੇ ਮਨੁੱਖਾਂ ਦੀ ਭਲੀ ਸੰਗਤਿ
 ਪ੍ਰਾਪਤ ਹੁੰਦੀ ਹੈ, ਉਸ ਨੂੰ ਆਪਣੇ ਹਿਰਦੇ ਵਿਚ ਸ਼ਾਂਤੀ ਦੇਣ ਵਾਲਾ ਪਰਮਾਤਮਾ ਆ
 ਮਿਲਦਾ ਹੈ, ਪਰਮਾਤਮਾ ਨਾਲ ਉਸ ਦੀ ਬੜੀ ਡੂੰਘੀ ਪ੍ਰੀਤਿ ਬਣ ਜਾਂਦੀ ਹੈ। ਰਹਾਉ।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਅਨੇਕਾਂ ਜਨਮਾਂ ਤੋਂ
 (ਪਰਮਾਤਮਾ ਨਾਲੋਂ) ਵਿਛੁੜਿਆ ਹੋਇਆ ਦੁੱਖ ਸਹਿੰਦਾ ਚਲਿਆ ਆਉਂਦਾ ਹੈ, (ਇਸ
 ਜਨਮ ਵਿਚ ਭੀ ਆਪਣੇ ਮਨ ਦਾ ਮੁਰੀਦ ਰਹਿ ਕੇ) ਅਹੰਕਾਰ ਦੇ ਆਸਰੇ ਹੀ ਕਰਮ

ਕਰਦਾ ਰਹਿੰਦਾ ਹੈ ! (ਪਰ) ਗੁਰੂ ਦੇ ਚਰਨ ਛੁੰਗਦਿਆਂ ਹੀ ਉਸ ਨੂੰ ਪਰਮਾਤਮਾ ਲੱਭ ਪੈਂਦਾ ਹੈ । ਹੇ ਗੋਬਿੰਦ ! (ਗੁਰੂ ਦੀ ਸ਼ਰਨ ਦੀ ਬਰਕਤਿ ਨਾਲ) ਉਹ ਤੇਰੀ ਸ਼ਰਨ ਆ ਪੈਂਦਾ ਹੈ । ੧ ।

ਹੇ ਪ੍ਰਭੂ ! ਤੂੰ ਹਰ ਵੇਲੇ ਸਭ ਜੀਵਾਂ ਦੇ ਹਿਰਦੇ ਵਿਚ ਲੁਕਿਆ ਹੋਇਆ ਟਿਕਿਆ ਰਹਿੰਦਾ ਹੈਂ, ਮੂਰਖ ਮਨੁੱਖ ਤੇਰੇ ਨਾਲ ਪਿਆਰ ਕਰਨਾ ਨਹੀਂ ਸਮਝਦੇ । (ਹੇ ਭਾਈ !) ਜਿਸ ਮਨੁੱਖ ਨੂੰ ਸਰਬ-ਵਿਆਪਕ ਪ੍ਰਭੂ ਦਾ ਰੂਪ ਗੁਰੂ ਮਿਲ ਪੈਂਦਾ ਹੈ ਉਸ ਦੇ ਅੰਦਰ ਪਰਮਾਤਮਾ ਪਰਗਟ ਹੋ ਜਾਂਦਾ ਹੈ । ਉਹ ਮਨੁੱਖ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜ ਕੇ ਗੁਣ ਗਾਂਦਾ ਰਹਿੰਦਾ ਹੈ । ੨ ।

ਹੇ ਭਾਈ ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਆ ਪੈਂਦਾ ਹੈ ਉਸ ਦੇ ਅੰਦਰ (ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਉਸ ਦੇ ਅੰਦਰ ਠੰਢ ਪੈ ਜਾਂਦੀ ਹੈ, ਉਹ ਮਨੁੱਖ ਆਪਣੇ ਅੰਦਰੋਂ ਭੈੜੀ ਮਤਿ ਵਾਲੀ ਅਕਲ ਦੂਰ ਕਰ ਲੈਂਦਾ ਹੈ (ਇਹ ਦੁਰਮਤਿ ਹੀ ਵਿਕਾਰਾਂ ਦੀ ਸ਼ਕਤ ਪੈਦਾ ਕਰ ਰਹੀ ਸੀ) । ਉਹ ਮਨੁੱਖ ਆਪਣੇ ਅੰਦਰ ਪਰਮਾਤਮਾ ਨੂੰ ਵੱਸਦਾ ਪਛਾਣ ਕੇ ਆਤਮਕ ਆਨੰਦ ਪ੍ਰਾਪਤ ਕਰ ਲੈਂਦਾ ਹੈ । ਹੇ ਸਰਬ-ਵਿਆਪਕ ਪ੍ਰਭੂ ! ਇਹ ਤੇਰੀ ਸਾਧ ਸੰਗਤਿ ਦੀ ਹੀ ਬਰਕਤਿ ਹੈ । ੩ ।

ਹੇ ਭਾਈ ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਉਸ ਮਨੁੱਖ ਨੂੰ ਸਰਬ-ਵਿਆਪਕ ਪਰਮਾਤਮਾ ਮਿਲ ਪੈਂਦਾ ਹੈ । (ਪਰ, ਹੇ ਪ੍ਰਭੂ ! ਗੁਰੂ ਭੀ ਉਹਨਾਂ ਨੂੰ ਹੀ ਮਿਲਦਾ ਹੈ) ਜਿਨ੍ਹਾਂ ਉਤੇ ਤੇਰੀ ਕਿਰਪਾ ਹੁੰਦੀ ਹੈ । ਹੇ ਨਾਨਕ ! (ਅਜੇਹਾ ਮਨੁੱਖ) ਆਤਮਕ ਅਫ਼ੋਲਤਾ ਦਾ ਬੇਅੰਤ ਸੁਖ ਮਾਣਦਾ ਹੈ, ਉਹ ਹਰ ਵੇਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿ ਕੇ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ । ੪ । ੭ ।

ਸੋਰਠਿ ਮਹਲਾ ੪ ॥ ਹਰਿ ਸਿਉ ਪ੍ਰੀਤਿ ਅੰਤਰੁ ਮਨੁ ਬੋਧਿਆ ਹਰਿ ਬਿਨੁ ਰਹਣੁ ਨ ਜਾਈ ॥ ਜਿਉ ਮਛਲੀ ਬਿਨੁ ਨੀਰੈ ਬਿਨਸੈ ਤਿਉ ਨਾਮੈ ਬਿਨੁ ਮਰਿ ਜਾਈ ॥ ੧ ॥ ਮੇਰੇ ਪ੍ਰਭ ਕਿਰਪਾ ਜਲੁ ਦੇਵਹੁ ਹਰਿ ਨਾਈ ॥ ਹਉ ਅੰਤਰਿ ਨਾਮੁ ਮੰਗਾ ਦਿਨੁ ਰਾਤੀ ਨਾਮੇ ਹੀ ਸਾਂਤਿ ਪਾਈ ॥ ਰਹਾਉ ॥ ਜਿਉ ਚਾਤ੍ਰੁ ਕੁ ਜਲ ਬਿਨੁ ਬਿਲਲਾਵੈ ਬਿਨੁ ਜਲ ਪਿਆਸ ਨ ਜਾਈ ॥ ਗੁਰਮੁਖਿ ਜਲੁ ਪਾਵੈ ਸੁਖ ਸਹਜੇ ਹਰਿਆ ਭਾਇ ਸੁਭਾਈ ॥ ੨ ॥ ਮਨਮੁਖ ਭੂਖੇ ਦਹਦਿਸ ਡੋਲਹਿ ਬਿਨੁ ਨਾਵੈ ਦੁਖੁ ਪਾਈ ॥ ਜਨਮਿ ਮਰੈ ਫਿਰਿ ਜੋਨੀ ਆਵੈ ਦਰਗਹ ਮਿਲੈ ਸਜਾਈ ॥ ੩ ॥ ਕ੍ਰਿਪਾ ਕਰਹਿ ਤਾ ਹਰਿ ਗੁਣ ਗਾਵਹੁ ਹਰਿ ਰਸੁ ਅੰਤਰਿ ਪਾਈ ॥ ਨਾਨਕ ਦੀਨ ਦਇਆਲ ਭਏ ਹੈ ਤ੍ਰਿਸਨਾ

ਸਬਦਿ ਬੁਝਾਈ ॥ ੪ ॥ ੮ ॥ [ਪੰਨਾ ੬੦੭]

ਪਦ ਅਰਥ :-ਸਿਉ-ਨਾਲ । ਅੰਤਰੁ-ਅੰਦਰਲਾ । ਬੋਧਿਆ-ਵਿੱਝ ਗਿਆ ।
ਨੀਰ-ਪਾਣੀ । ੧ ।

ਪ੍ਰਭ-ਹੇ ਪ੍ਰਭੂ ! ਹਰਿ-ਹੇ ਹਰੀ ! ਨਾਈ-ਵਡਿਆਈ, ਸਿਫਤਿ ਸਾਲਾਹ । ਹਉ-
ਮੈਂ । ਅੰਤਰਿ-ਅੰਦਰ, ਦਿਲ ਵਿਚ [ਲਫਜ਼ 'ਅੰਤਰੁ' ਅਤੇ 'ਅੰਤਰਿ' ਦਾ ਫਰਕ ਚੇਤੇ
ਰੱਖਣਾ] । ਮੰਗਾ-ਮੰਗਾਂ, ਮੈਂ ਮੰਗਦਾ ਹਾਂ । ਰਹਾਉ ।

ਚਾਤ੍ਰਕੁ-ਪਪੀਹਾ । ਗੁਰਮੁਖਿ-ਗੁਰੂ ਦੀ ਸ਼ਰਨ ਪੈਣ ਵਾਲਾ ਮਨੁੱਖ । ਸੁਖ ਜਲੁ-
ਆਤਮਕ ਆਨੰਦ ਦੇਣ ਵਾਲਾ ਨਾਮ-ਜਲ । ਸਹਜੇ-ਸਹਜਿ, ਆਤਮਕ ਅਭੋਲਤਾ ਵਿਚ ।
ਭਾਇ-ਪ੍ਰੇਮ ਦੀ ਰਾਹੀਂ । ਸੁਭਾਈ-ਸੁਸ਼ੋਭ ਪਿਆਰ ਦੀ ਰਾਹੀਂ । ੨ ।

ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਦਹ ਦਿਸ-ਦਸੀਂ ਪਾਸੀਂ।
ਪਾਈ-ਪਾਏ, ਪਾਂਦਾ ਹੈ । ਮਰੈ-ਮਰਦਾ ਹੈ । ੩ ।

ਗਾਵਹ-(ਅਸੀ ਜੀਵ) ਗਾਂਦੇ ਹਾਂ । ਪਾਈ-ਪਾਏ, ਪਾ ਕੇ । ਸਬਦਿ-ਸਬਦ ਦੀ
ਰਾਹੀਂ । ੪ ।

ਅਰਥ :-ਹੇ ਮੇਰੇ ਪ੍ਰਭੂ ! (ਮੈਨੂੰ ਆਪਣੀ) ਮੋਹਰ ਦਾ ਜਲ ਦੇਹ । ਹੇ ਹਰੀ !
ਮੈਨੂੰ ਆਪਣੀ ਸਿਫਤਿ ਸਾਲਾਹ ਦੀ ਦਾਤਿ ਦੇਹ । ਮੈਂ ਆਪਣੇ ਹਿਰਦੇ ਵਿਚ ਦਿਨ ਰਾਤ
ਤੇਰਾ ਨਾਮ (ਹੀ) ਮੰਗਦਾ ਹਾਂ (ਕਿਉਂਕਿ ਤੇਰੇ) ਨਾਮ ਵਿਚ ਜੁੜਿਆਂ ਹੀ ਆਤਮਕ ਠੰਢ
ਪ੍ਰਾਪਤ ਹੋ ਸਕਦੀ ਹੈ ।-ਰਹਾਉ ।

ਹੇ ਭਾਈ ! ਪਰਮਾਤਮਾ ਨਾਲ ਪਿਆਰ ਦੀ ਰਾਹੀਂ ਜਿਸ ਮਨੁੱਖ ਦਾ ਹਿਰਦਾ ਜਿਸ
ਮਨੁੱਖ ਦਾ ਮਨ ਵਿੱਝ ਜਾਂਦਾ ਹੈ, ਉਹ ਪਰਮਾਤਮਾ (ਦੀ ਯਾਦ) ਤੋਂ ਝਿੰਨਾ ਰਹਿ ਨਹੀਂ
ਸਕਦਾ । ਜਿਵੇਂ ਪਾਣੀ ਤੋਂ ਬਿਨਾ ਮੱਛੀ ਮਰ ਜਾਂਦੀ ਹੈ, ਤਿਵੇਂ ਉਹ ਮਨੁੱਖ ਪ੍ਰਭੂ ਦੇ ਨਾਮ
ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ । ੧ ।

ਹੇ ਭਾਈ ! ਜਿਵੇਂ ਵਰਖਾ-ਜਲ ਤੋਂ ਬਿਨਾ ਪਪੀਹਾ ਵਿਲਕਦਾ ਹੈ, ਵਰਖਾ ਦੀ
ਬੂੰਦ ਤੋਂ ਬਿਨਾ ਉਸ ਦੀ ਤ੍ਰੇਹ ਨਹੀਂ ਮਿਟਦੀ, ਤਿਵੇਂ ਜੇਹੜਾ ਮਨੁੱਖ ਗੁਰੂ ਦੀ ਸ਼ਰਨ
ਪੈਂਦਾ ਹੈ ਉਹ ਤਦੋਂ ਪ੍ਰਭੂ ਦੀ ਬਰਕਤਿ ਨਾਲ ਆਤਮਕ ਜੀਵਨ ਵਾਲਾ ਬਣਦਾ ਹੈ
ਜਦੋਂ ਉਹ ਆਤਮਕ ਅਭੋਲਤਾ ਵਿਚ ਟਿਕ ਕੇ ਆਤਮਕ ਆਨੰਦ ਦੇਣ ਵਾਲਾ ਨਾਮ-ਜਲ
(ਗੁਰੂ ਪਾਸੋਂ) ਹਾਸਲ ਕਰਦਾ ਹੈ । ੨ ।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੀ ਭੁੱਖ ਦੇ ਮਾਰੇ
ਹੋਏ ਦਸੀਂ ਪਾਸੀਂ ਡੋਲਦੇ ਫਿਰਦੇ ਹਨ । ਮਨ ਦਾ ਮੁਰੀਦ ਮਨੁੱਖ ਪਰਮਾਤਮਾ ਦੇ ਨਾਮ
ਤੋਂ ਖੁੰਝ ਕੇ ਦੁੱਖ ਪਾਂਦਾ ਰਹਿੰਦਾ ਹੈ । ਉਹ ਜੇਮਦਾ ਹੈ ਮਰਦਾ ਹੈ, ਮੁੜ ਮੁੜ ਜੁਨਾਂ ਵਿਚ

ਪਿਆ ਰਹਿੰਦਾ ਹੈ, ਪਰਮਾਤਮਾ ਦੀ ਦਰਗਾਹ ਵਿਚ ਉਸ ਨੂੰ (ਇਹ) ਸਜ਼ਾ ਮਿਲਦੀ ਹੈ ।

। ੩ ।

ਹੇ ਹਰੀ ! ਜੇ ਤੂੰ (ਆਪ) ਮੋਹਰ ਕਰੇਂ, ਤਾਂ ਹੀ ਅਸੀ ਜੀਵ ਤੇਰੀ ਸਿਫਤਿ ਸਾਲਾਹ ਦੇ ਗੀਤ ਗਾ ਸਕਦੇ ਹਾਂ । (ਜਿਸ ਉੱਤੇ ਮੋਹਰ ਹੋਵੇ, ਉਹੀ ਮਨੁੱਖ) ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਅਨੁਭਵ ਕਰਦਾ ਹੈ । ਹੇ ਨਾਨਕ ! ਦੀਨਾਂ ਉੱਤੇ ਦਬਿਆ ਕਰਨ ਵਾਲਾ ਪ੍ਰਭੂ ਜਿਸ ਮਨੁੱਖ ਉੱਤੇ ਤੂਠਦਾ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦੀ (ਮਾਇਆ ਵੀ) ਤ੍ਰੇਹ ਬੁਝਾ ਦੇਂਦਾ ਹੈ । ੪ । ੮ ।

ਸੋਰਠਿ ਮਹਲਾ ੪ ਪੰਚਪਦਾ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿੰਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿਨਾਮਿ ਸਮਾਣਾ ॥੨॥ ਜਿਸ ਕੀ ਵਬੁ ਸੋਈ ਪ੍ਰਭੁ ਜਾਣੈ ਜਿਸ ਨੇ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੁੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੁਕੈ ਨਾਹੀ ਜੇ ਕੇ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੇ ਦਾਤਿ ਕਰਹਿ ਸੇ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥ [ਪੰਨਾ ੬੦੭]

ਨੋਟ :- ਪੰਚ ਪਦ—ਪੰਜ 'ਬੰਦਾਂ' ਵਾਲਾ ਸ਼ਬਦ ।

ਪਦ ਅਰਥ :- ਅਚਰੁ [ਅ-ਚਰੁ] ਨਾਂਹ ਜਿੱਤਿਆ ਜਾ ਸਕਣ (ਮਨ) ਵਾਲਾ ਚਰੈ—ਜਿੱਤ ਲੈਂਦਾ ਹੈ । ਸਿਧਿ—(ਜੀਵਨ-ਸੰਗ੍ਰਾਮ ਵਿਚ) ਕਾਮਯਾਬੀ । ਤੇ—ਤੋਂ । ਬੁਧਿ—ਅਕਲ । ਸਰ—ਭੀਰ । ਤਨ—ਸਰੀਰ, ਹਿਰਦਾ । ਭ੍ਰਮੁ—ਮਨ ਦੀ ਭਟਕਣਾ । ੧ ।

ਗੋਬਿੰਦ—ਹੇ ਗੋਬਿੰਦ ! ਕਉ—ਨੂੰ । ਪਰਗਾਸਹੁ—ਪਰਗਟ ਕਰੋ, ਉਜਾਗਰ ਕਰ ਦਿਉ । ਰਹਹੁ—ਰੱਖੋ । ਰਹਾਉ ।

ਸੰਸਾਰੁ—ਜਗਤ (ਦਾ ਮੋਹ) । ਆਵਣ ਜਾਣਾ—ਜਨਮ ਮਰਨ (ਦਾ ਮੂਲ) । ਮਨ—ਹੈ ਮਨ ! ਨਾਮਿ—ਨਾਮ ਵਿਚ । ੨ ।

ਜਿਸ ਕੀ—[ਲਫਜ਼ 'ਜਿਸੁ' ਦਾ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ] ਵਬੁ—ਵਸਤੁ, ਨਾਮ-ਵਸਤੁ ਸੋਈ—ਉਹੀ (ਪ੍ਰਭੂ) । ਜਿਸ ਨੇ—(ਲਫਜ਼ 'ਜਿਸੁ' ਦਾ

ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ)। ਸੁ-ਉਹ ਮਨੁੱਖ। ਅਨੂਪ-ਸੁੰਦਰ, ਬੇ-
ਮਿਸਾਲ (ਅਨ-ਉਪ-ਉਪਮਾ ਰਹਿਤ)। ਅਗਮ-ਅਪਹੁੰਚ। ਅਗੋਚਰ-[ਅ-ਗੋ-ਚਰ]
ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਅਲਖੁ-ਅਦ੍ਰਿਸ਼ਟ ਪ੍ਰਭੂ।
ਲਖਾਏ-ਵਿਖਾ ਦੇਂਦਾ ਹੈ।੩।

ਜਿਨਿ-ਜਿਸ (ਮਨੁੱਖ) ਨੇ। ਇਹ-ਇਹ ਵਸਤੁ [ਇਸਤ੍ਰੀ ਲਿੰਗ]। ਕੋ-ਕੋਈ
ਮਨੁੱਖ।੪।

ਅੰਤਰਜਾਮੀ-ਦਿਲ ਦੀ ਜਾਣਨ ਵਾਲਾ। ਸੋਈ-ਸਾਰ ਰੱਖਣ ਵਾਲਾ।੫।

ਅਰਥ :-ਹੇ ਮੇਰੇ ਗੋਬਿੰਦ ! (ਮੈਨੂੰ) ਆਪਣੇ ਦਾਸ ਨੂੰ (ਇਹ) ਇੱਛਤ ਬਖਸ਼
(ਕਿ) ਗੁਰੂ ਦੀ ਮਤਿ ਦੀ ਰਾਹੀਂ (ਮੇਰੇ ਅੰਦਰ) ਆਪਣਾ ਨਾਮ ਪਰਗਟ ਕਰ ਦੇਹ,
(ਮੈਨੂੰ) ਸਦਾ ਆਪਣੀ ਸ਼ਰਨ ਵਿਚ ਰੱਖ। ਰਹਾਉ।

(ਹੇ ਭਾਈ ! ਗੁਰੂ ਦੀ ਸ਼ਰਨ ਪੈ ਕੇ ਜਦੋਂ) ਮਨੁੱਖ ਇਸ ਅਜਿੱਤ ਮਨ ਨੂੰ ਜਿੱਤ
ਲੈਂਦਾ ਹੈ, ਤਦੋਂ (ਜੀਵਨ-ਸੰਗ੍ਰਾਮ ਵਿਚ ਇਸ ਨੂੰ) ਕਾਮਯਾਬੀ ਹੋ ਜਾਂਦੀ ਹੈ, (ਇਸ)
ਕਾਮਯਾਬੀ ਤੋਂ (ਮਨੁੱਖ ਨੂੰ ਇਹ) ਅਕਲ ਹਾਸਲ ਹੋ ਜਾਂਦੀ ਹੈ (ਕਿ) ਪਰਮਾਤਮਾ ਦੇ
ਪਿਆਰ ਦੇ ਤੀਰ (ਇਸ ਦੇ) ਹਿਰਦੇ ਵਿਚ ਵਿੱਥ ਜਾਂਦੇ ਹਨ, ਤਦੋਂ (ਇਸ ਦੇ ਮਨ ਦੀ)
ਭਟਕਣਾ (ਸਦਾ ਲਈ) ਕੱਟੀ ਜਾਂਦੀ ਹੈ।੧।

ਹੇ ਮੂਰਖ ਅੰਵਾਣ ਮਨ ! ਇਹ ਜਗਤ (ਦਾ ਮੋਹ) ਜਨਮ ਮਰਨ (ਦਾ ਕਾਰਨ
ਬਣਿਆ ਰਹਿੰਦਾ) ਹੈ (ਇਸ ਤੋਂ ਬਚਣ ਲਈ ਪਰਮਾਤਮਾ ਦਾ ਨਾਮ) ਸਿਮਰਦਾ ਰਹੁ।
ਹੇ ਹਰੀ ! (ਮੇਰੇ ਉੱਤੇ) ਮੋਹਰ ਕਰ, ਮੈਨੂੰ ਗੁਰੂ ਮਿਲਾ, ਤਦੋਂ ਹੀ ਤੇਰੇ ਨਾਮ ਵਿਚ ਲੀਨਤਾ
ਹੋ ਸਕਦੀ ਹੈ।੨।

ਹੇ ਭਾਈ ! ਇਹ ਨਾਮ-ਵਸਤੁ ਜਿਸ (ਪਰਮਾਤਮਾ) ਦੀ (ਮਲਕੀਅਤ) ਹੈ, ਉਹੀ
ਜਾਣਦਾ ਹੈ (ਕਿ ਇਹ ਵਸਤੁ ਕਿਸ ਨੂੰ ਦੇਣੀ ਹੈ), ਜਿਸ ਜੀਵ ਨੂੰ ਪ੍ਰਭੂ ਇਹ ਦਾਤਿ
ਦੇਂਦਾ ਹੈ ਉਹੀ ਲੈ ਸਕਦਾ ਹੈ। ਇਹ ਵਸਤੁ ਐਸੀ ਸੁੰਦਰ ਹੈ ਕਿ ਜਗਤ ਵਿਚ ਇਸ
ਵਰਗੀ ਹੋਰ ਕੋਈ ਨਹੀਂ, (ਕਿਸੇ ਚਤੁਰਾਈ-ਸਿਆਣਪ ਦੀ ਰਾਹੀਂ) ਇਸ ਤਕ ਪਹੁੰਚ
ਨਹੀਂ ਹੋ ਸਕਦੀ, ਮਨੁੱਖ ਦੇ ਗਿਆਨ-ਇੰਦ੍ਰਿਆਂ ਦੀ ਭੀ ਇਸ ਤਕ ਪਹੁੰਚ ਨਹੀਂ। (ਜੇ)
ਪੂਰਾ ਗੁਰੂ (ਮਿਲ ਪਏ, ਤਾਂ ਉਹੀ) ਅਦ੍ਰਿਸ਼ਟ ਪ੍ਰਭੂ ਦਾ ਦੀਦਾਰ ਕਰਾ ਸਕਦਾ ਹੈ।੩।

ਹੇ ਭਾਈ ! ਜਿਸ ਮਨੁੱਖ ਨੇ ਇਹ ਨਾਮ-ਵਸਤੁ ਚੱਖੀ ਹੈ (ਇਸ ਦਾ ਸੁਆਦ) ਉਹੀ
ਜਾਣਦਾ ਹੈ, (ਉਹ ਬਿਆਨ ਨਹੀਂ ਕਰ ਸਕਦਾ, ਜਿਵੇਂ) ਗੁੰਗੇ ਦੀ (ਖਾਧੀ) ਮਿਠਿਆਈ
(ਦਾ ਸੁਆਦ) ਗੁੰਗਾ ਵੱਸ ਨਹੀਂ ਸਕਦਾ। (ਹਾਂ, ਜੇ ਕਿਸੇ ਨੂੰ ਇਹ ਨਾਮ-ਰਤਨ ਹਾਸਲ
ਹੋ ਜਾਏ, ਤਾਂ ਜੇ ਉਹ ਮਨੁੱਖ (ਇਸ ਰਤਨ ਨੂੰ ਆਪਣੇ ਅੰਦਰ) ਲੁਕਾ ਕੇ ਰੱਖਣਾ ਚਾਹੇ,

ਤਾਂ ਲੁਕਾਇਆਂ ਇਹ ਰਤਨ ਲੁਕਦਾ ਨਹੀਂ (ਉਸ ਦੇ ਆਤਮਕ ਜੀਵਨ ਤੋਂ ਰਤਨ-ਪ੍ਰਾਪਤੀ ਦੇ ਲੱਛਣ ਦਿੱਸ ਪੈਂਦੇ ਹਨ) ।੪।

ਹੇ ਪ੍ਰਭੂ ! ਇਹ ਸਾਰਾ ਜਗਤ ਤੇਰਾ ਬਣਾਇਆ ਹੋਇਆ ਹੈ, ਤੂੰ ਸਭ ਜੀਵਾਂ ਦੇ ਦਿਲ ਦੀ ਜਾਣਨ-ਵਾਲਾ ਹੈ, ਤੂੰ ਸਭ ਦੀ ਸਾਰ ਲੈਣ ਵਾਲਾ ਮਾਲਕ ਹੈਂ । ਹੇ ਨਾਨਕ ! (ਆਖ-ਹੇ ਪ੍ਰਭੂ !) ਉਹੀ ਮਨੁੱਖ ਤੇਰਾ ਨਾਮ ਹਾਸਲ ਕਰ ਸਕਦਾ ਹੈ ਜਿਸ ਨੂੰ ਤੂੰ ਇਹ ਦਾਤਿ ਬਖਸ਼ਦਾ ਹੈਂ । ਹੋਰ ਕੋਈ ਭੀ ਐਸਾ ਜੀਵ ਨਹੀਂ (ਜੋ ਤੇਰੀ ਬਖਸ਼ਿਸ਼ ਤੋਂ ਬਿਨਾ ਤੇਰਾ ਨਾਮ ਪ੍ਰਾਪਤ ਕਰ ਸਕੇ) ।੫।੬।

ਜ਼ਰੂਰੀ ਨੋਟ ! ਇਸ ਰਾਗ ਵਿਚ ਦੇ ਗੁਰੂ ਨਾਨਕ ਦੇਵ ਜੀ ਦੇ ਸਾਰੇ ਹੀ ਸ਼ਬਦਾਂ ਵਿਚ 'ਰਹਾਉ' ਦੀਆਂ ਤੁਕਾਂ ਨਾਲ ਲਫਜ਼ ਸਿਰਫ "ਰਹਾਉ" ਹੈ, "੧ । ਰਹਾਉ" ਨਹੀਂ । ਇਹੀ ਸਮਾਨਤਾ ਗੁਰੂ ਅਮਰਦਾਸ ਜੀ ਅਤੇ ਗੁਰੂ ਰਾਮਦਾਸ ਜੀ ਦੇ ਸ਼ਬਦਾਂ ਵਿਚ ਮਿਲਦੀ ਹੈ । ਗੁਰੂ ਨਾਨਕ ਦੇਵ ਜੀ ਦੀ ਸਾਰੀ ਬਾਣੀ ਇਹਨਾਂ ਪਾਸ ਮੌਜੂਦ ਸੀ ।

ਸੋਰਠਿ ਮਹਲਾ ੫ ਘਰੁ ੧ ਤਿਤੁਕੇ

੧ ਓ ਸਤਿਗੁਰਿਪ੍ਰਸਾਦਿ॥ਕਿਸੁ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੇ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੇ ਸੇ ਖਾਕੂ ਰਲਸੀ ॥ ਨਿਰਭਉ ਨਿਰੰਕਾਰੁ ਭਵੰਡਨੁ ਸਭਿ ਸੁਖ ਨਵਨਿਧਿ ਦੇਸੀ ॥੧॥ ਹਰਿ ਜੀਉ ਤੇਰੀ ਦਾਤੀ ਰਾਜਾ ॥ ਮਾਣਸੁ ਬਪੁੜਾ ਕਿਆ ਸਾਲਾਹੀ ਕਿਆ ਤਿਸ ਕਾ ਮੁਹਤਾਜਾ ॥ ਰਹਾਉ ॥ ਜਿਨਿ ਹਰਿ ਧਿਆਇਆ ਸਭੁ ਕਿਛੁ ਤਿਸ ਕਾ ਤਿਸ ਕੀ ਭੁਖ ਗਵਾਈ ॥ ਐਸਾ ਧਨੁ ਦਾਿਆ ਸੁਖਦਾਤੈ ਨਿਖੁਟਿ ਨ ਕਬ ਹੀ ਜਾਦੀ ॥ ਅਨਦੁ ਭਇਆ ਸੁਖ ਸਹਜਿ ਸਮਾਣੈ ਸਤਿਗੁਰਿ ਮੇਲਿ ਮਿਲਾਈ ॥੨॥ ਮਨ ਨਾਮੁ ਜਪਿ ਨਾਮੁ ਆਰਾਧਿ ਅਨਦਿਨੁ ਨਾਮੁ ਵਖਾਣੀ ॥ ਉਪਦੇਸੁ ਸੁਣਿ ਸਾਧ ਸੰਤਨ ਕਾ ਸਭ ਚੂਕੀ ਕਾਣਿ ਜਮਾਣੀ ॥ ਜਿਨ ਕਉ ਕ੍ਰਿਪਾਲੁ ਹੋਆ ਪ੍ਰਭੁ ਮੈਰਾ ਸੇ ਲਾਗੇ ਗੁਰ ਕੀ ਬਾਣੀ ॥੩॥ ਕੀਮਤਿ ਕਉਣੁ ਕਰੇ ਪ੍ਰਭ ਤੇਰੀ ਤੂ ਸਰਬ ਜੀਆ ਦਇਆਲਾ ॥ ਸਭੁ ਕੀਛੁ ਕੀਤਾ ਤੇਰਾ ਵਰਤੈ ਕਿਆ ਹਮ ਬਾਲ ਗੁਪਾਲਾ ॥ ਰਾਖਿ ਲੇਹੁ ਨਾਨਕੁ ਜਨੁ ਤੁਮਰਾ ਜਿਉ ਪਿਤਾ ਪੁਤ ਕਿਰਪਾਲਾ ॥੪॥੧॥ [ਪੰਨਾ ੬੦੮]

ਨੋਟ :-ਤਿਤੁਕੇ-ਤਿ-ਤੁਕੇ, ਤਿੰਨ ਤਿੰਨ ਤੁਕਾਂ ਵਾਲੇ ਬੰਦ । ਇਸ ਸ਼ਬਦ ਦੇ ਹਰੇਕ 'ਬੰਦ' ਵਿਚ ਤਿੰਨ ਤਿੰਨ ਤੁਕਾਂ ਹਨ ।

ਅਰਥ :-ਹਉ ਜਾਚੀ-ਹਉ ਜਾਚੀ, ਮੈਂ ਮੰਗਾਂ। ਆਰਾਧੀ-ਆਰਾਧੀ, ਮੈਂ ਆਰਾਧਨਾ ਕਰਾਂ। ਸਭੁ ਕੋ-ਹਰੇਕ ਜੀਵ। ਕੀਤਾ-(ਪਰਮਾਤਮਾ ਦਾ) ਬਣਾਇਆ ਹੋਇਆ। ਹੋਸੀ-ਹੋਵੇਗਾ, ਹੈ। ਖਾਕੂ-ਖ਼ਾਕ ਵਿਚ। ਭਵ ਖੰਡਨੁ-ਜਨਮ (ਮਰਨ) ਨਾਸ ਕਰਨ ਵਾਲਾ। ਸਭਿ-ਸਾਰੇ। ਨਵ ਨਿਧਿ-ਜਗਤ ਦੇ ਨੌਂ ਹੀ ਖ਼ਜ਼ਾਨੇ। ਦੇਸੀ-ਦੇਵੇਗਾ, ਦੇਂਦਾ ਹੈ।੧।

ਹਰਿ-ਹੇ ਹਰੀ ! ਦਾਤੀ-ਦਾਤੀਂ, ਦਾਤਾਂ ਨਾਲ। ਰਾਜਾ-ਰਾਜਾਂ, ਮੈਂ ਰੱਜਦਾ ਹਾਂ। ਬਪੁੜਾ-ਵਿਚਾਰਾ। ਸਾਲਾਹੀ-ਸਲਾਹੀਂ, ਮੈਂ ਸਾਲਾਹਾਂ। ਤਿਸ ਕਾ-[ਲਫੜ 'ਤਿਸੁ' ਦਾ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ]। ਰਹਾਉ।

ਜਿਨਿ-ਜਿਸ (ਮਨੁੱਖ) ਨੇ। ਸਭੁ ਕਿਛੁ-ਹਰੇਕ ਚੀਜ਼। ਸੁਖ ਦਾਤੈ-ਸੁਖ ਦੇਣ ਵਾਲੇ (ਪ੍ਰਭੂ) ਨੇ। ਸਹਜਿ-ਆਤਮਕ ਅਭੋਲਤਾ ਦੇ ਕਾਰਨ। ਸਤਿਗੁਰਿ-ਗੁਰੂ ਨੇ। ਮੇਲਿ-ਮਿਲਾਪ ਵਿਚ।੨।

ਮਨ-ਹੇ ਮਨ ! ਅਨਦਿਨੁ-ਹਰ ਰੋਜ਼। ਵਖਾਣੀ-ਵਖਾਣਿ, ਉਚਾਰਦਾ ਰਹੁ। ਕਾਣਿ-ਮੁਥਾਜੀ। ਜਮਾਣੀ-ਜਮਾਂ ਦੀ [ਆਣੀ-ਦੀ]। ਕਉ-ਨੂੰ।੩।

ਗੁਪਾਲਾ-ਹੇ ਗੋਪਾਲ ! ਕਿਆ ਹਮ-ਸਾਡੀ ਕੀਹ ਪਾਇਆਂ ਹੈ ? ਜਨੁ-ਦਾਸ।੪।

ਅਰਥ :-ਹੇ ਪ੍ਰਭੂ ਜੀ ! ਮੈਂ ਤੇਰੀਆਂ (ਦਿੱਤੀਆਂ) ਦਾਤਾਂ ਨਾਲ (ਹੀ) ਰੱਜ ਸਕਦਾ ਹਾਂ, ਮੈਂ ਕਿਸੇ ਵਿਚਾਰੇ ਮਨੁੱਖ ਦੀ ਵਡਿਆਈ ਕਿਉਂ ਕਰਦਾ ਫਿਰਾਂ ? ਮੈਨੂੰ ਕਿਸੇ ਮਨੁੱਖ ਦੀ ਮੁਥਾਜੀ ਕਿਉਂ ਹੋਵੇ ? ਰਹਾਉ।

ਹੇ ਭਾਈ ! ਜਦੋਂ ਹਰੇਕ ਜੀਵ ਪਰਮਾਤਮਾ ਦਾ ਹੀ ਪੈਦਾ ਕੀਤਾ ਹੋਇਆ ਹੈ, ਤਾਂ (ਉਸ ਕਰਤਾਰ ਨੂੰ ਛੱਡ ਕੇ) ਮੈਂ ਹੋਰ ਕਿਸ ਪਾਸੋਂ ਕੁਝ ਮੰਗਾਂ ? ਮੈਂ ਹੋਰ ਕਿਸ ਦੀ ਆਸ ਰੱਖਦਾ ਫਿਰਾਂ ? ਜੇਹੜਾ ਭੀ ਕੋਈ ਵਡਾ ਜਾਂ ਧਨਾਵ ਮਨੁੱਖ ਦਿੱਸਦਾ ਹੈ, ਹਰੇਕ ਨੇ (ਮਰ ਕੇ) ਮਿੱਟੀ ਵਿਚ ਰਲ ਜਾਣਾ ਹੈ (ਇਕ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਦਾਤਾ ਹੈ)। ਹੇ ਭਾਈ ! ਸਾਰੇ ਸੁਖ ਤੇ ਜਗਤ ਦੇ ਸਾਰੇ ਨੌਂ ਖ਼ਜ਼ਾਨੇ ਉਹ ਨਿਰੰਕਾਰ ਹੀ ਦੇਣ ਵਾਲਾ ਹੈ ਜਿਸ ਨੂੰ ਕਿਸੇ ਦਾ ਡਰ ਨਹੀਂ, ਤੇ, ਜੋ ਸਭ ਜੀਵਾਂ ਦਾ ਜਨਮ ਮਰਨ ਨਾਸ ਕਰਨ ਵਾਲਾ ਹੈ।੧।

ਹੇ ਭਾਈ ! ਜਿਸ ਮਨੁੱਖ ਨੇ ਪਰਮਾਤਮਾ ਦੀ ਭਗਤੀ ਸ਼ੁਰੂ ਕਰ ਦਿੱਤੀ, ਜਗਤ ਦੀ ਹਰੇਕ ਚੀਜ਼ ਹੀ ਉਸ ਦੀ ਬਣ ਜਾਂਦੀ ਹੈ, ਪਰਮਾਤਮਾ ਉਸ ਦੇ ਅਦਰੋਂ (ਮਾਇਆ ਦੀ) ਭੁੱਖ ਦੂਰ ਕਰ ਦੇਂਦਾ ਹੈ। ਸੁਖਦਾਤੇ ਪ੍ਰਭੂ ਨੇ ਉਸ ਨੂੰ ਅਜੇਹਾ (ਨਾਮ-) ਧਨ ਦੇ ਦਿੱਤਾ ਹੈ ਜੋ (ਉਸ ਪਾਸੋਂ) ਕਦੇ ਭੀ ਨਹੀਂ ਮੁੱਕਦਾ। ਗੁਰੂ ਨੇ ਉਸ ਪਰਮਾਤਮਾ ਦੇ ਚਕਨਾਂ ਵਿਚ

(ਜਦੋਂ) ਮਿਲਾ ਦਿੱਤਾ, ਤਾਂ ਆਤਮਕ ਅਭੋਲਤਾ ਦੇ ਕਾਰਨ ਉਸ ਦੇ ਅੰਦਰ ਆਨੰਦ ਤੇ ਸਾਰੇ ਸੁਖ ਆ ਵੱਸਦੇ ਹਨ । ੨।

ਹੇ (ਮੇਰੇ) ਮਨ ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰ, ਸਿਮਰਿਆ ਕਰ, ਉਚਾਰਿਆ ਕਰ । ਸੰਤ ਜਨਾਂ ਦਾ ਉਪਦੇਸ਼ ਸੁਣ ਕੇ ਜਮਾਂ ਦੀ ਭੀ ਸਾਰੀ ਮੁਥਾਜੀ ਮੁੱਕ ਜਾਂਦੀ ਹੈ । (ਪਰ, ਹੇ ਮਨ !) ਸਤਿਗੁਰੂ ਦੀ ਬਾਣੀ ਵਿਚ ਉਹੀ ਮਨੁੱਖ ਸੁਰਤਿ ਜੋੜਦੇ ਹਨ, ਜਿਨ੍ਹਾਂ ਉਤੇ ਪਿਆਰਾ ਪ੍ਰਭੂ ਆਪ ਦਇਆਵਾਨ ਹੁੰਦਾ ਹੈ । ੩।

ਹੇ ਪ੍ਰਭੂ ! ਤੇਰੀ (ਮੇਹਰ ਦੀ) ਕੀਮਤ ਕੌਣ ਪਾ ਸਕਦਾ ਹੈ ? ਤੂੰ ਸਾਰੇ ਹੀ ਜੀਵਾਂ ਉੱਤੇ ਮੇਹਰ ਕਰਨ ਵਾਲਾ ਹੈਂ । ਹੇ ਗੋਪਾਲ ਪ੍ਰਭੂ ! ਸਾਡੀ ਜੀਵਾਂ ਦੀ ਕੀਹ ਪਾਂਇਆਂ ਹੈ ? ਜਗਤ ਵਿਚ ਹਰੇਕ ਕੰਮ ਤੇਰਾ ਹੀ ਕੀਤਾ ਹੋਇਆ ਹੁੰਦਾ ਹੈ । ਹੇ ਪ੍ਰਭੂ ! ਨਾਨਕ ਤੇਰਾ ਦਾਸ ਹੈ, (ਇਸ ਦਾਸ ਦੀ) ਰੱਖਿਆ ਉਸੇ ਤਰ੍ਹਾਂ ਕਰਦਾ ਰਹੁ, ਜਿਵੇਂ ਪਿਉ ਆਪਣੇ ਪੁਤਰਾਂ ਉਤੇ ਕਿਰਪਾਲ ਹੋ ਕੇ ਕਰਦਾ ਹੈ । ੪ । ੧ ।

ਸੋਰਠਿ ਮਹਲਾ ੫ ਘਰੁ ੧ ਚੇਤੁਕੇ ॥ ਗੁਰੁ ਗੋਵਿੰਦੁ ਸਲਾਹੀਐ ਭਾਈ
ਮਨਿ ਤਨਿ ਹਿਰਦੈ ਧਾਰ ॥ ਸਾਚਾ ਸਾਹਿਬੁ ਮਨਿ ਵਸੈ ਭਾਈ ਏਹਾ ਕਰਣੀ
ਸਾਰ ॥ ਜਿਤੁ ਤਨਿ ਨਾਮੁ ਨ ਉਪਜੈ ਭਾਈ ਸੇ ਤਨ ਹੋਏ ਛਾਰ ॥ ਸਾਧ
ਸੰਗਤਿ ਕਉ ਵਾਰਿਆ ਭਾਈ ਜਿਨ ਏਕੰਕਾਰ ਅਧਾਰ ॥ ੧ ॥ ਸੋਈ ਸਚੁ
ਅਰਾਧਣਾ ਭਾਈ ਜਿਸ ਤੇ ਸਭੁ ਕਿਛੁ ਹੋਇ ॥ ਗੁਰਿ ਪੂਰੈ ਜਾਣਾਇਆ ਭਾਈ
ਤਿਸੁ ਬਿਨੁ ਅਵਰੁ ਨ ਕੋਇ ॥ ਰਹਾਉ ॥ ਨਾਮ ਵਿਹੁਣੇ ਪਚਿ ਮੁਏ ਭਾਈ
ਗਣਤ ਨ ਜਾਇ ਗਣੀ ॥ ਵਿਣੁ ਸਚ ਸੋਚ ਨ ਪਾਈਐ ਭਾਈ ਸਾਚਾ ਅਗਮ
ਧਣੀ ॥ ਆਵਣੁ ਜਾਣੁ ਨ ਚੁਕਈ ਭਾਈ ਝੂਠੀ ਦੁਨੀ ਮਣੀ ॥ ਗੁਰਮੁਖਿ
ਕੋਟਿ ਉਧਾਰਦਾ ਭਾਈ ਦੇ ਨਾਵੈ ਏਕ ਕਣੀ ॥ ੨ ॥ ਸਿੰਮ੍ਰਿਤਿ ਸਾਸਤ
ਸੋਧਿਆ ਭਾਈ ਵਿਣੁ ਸਤਿਗੁਰ ਭਰਮੁ ਨ ਜਾਇ ॥ ਅਨਿਕ ਕਰਮ ਕਰਿ
ਥਾਕਿਆ ਭਾਈ ਫਿਰਿ ਫਿਰਿ ਬੰਧਨ ਪਾਇ ॥ ਚਾਰੇ ਕੁੰਡਾ ਸੋਧੀਆ ਭਾਈ
ਵਿਣੁ ਸਤਿਗੁਰ ਨਾਹੀ ਜਾਇ ॥ ਵਡਭਾਗੀ ਗੁਰੁ ਪਾਇਆ ਭਾਈ ਹਰਿ ਹਰਿ
ਨਾਮੁ ਧਿਆਇ ॥ ੩ ॥ ਸਚੁ ਸਦਾ ਹੈ ਨਿਰਮਲਾ ਭਾਈ ਨਿਰਮਲ ਸਾਚੇ
ਸੋਇ ॥ ਨਦਰਿ ਕਰੇ ਜਿਸੁ ਆਪਣੀ ਭਾਈ ਤਿਸੁ ਪਰਾਪਤਿ ਹੋਇ ॥ ਕੋਟਿ
ਮਧੇ ਜਨੁ ਪਾਈਐ ਭਾਈ ਵਿਚਲਾ ਕੋਈ ਕੋਇ ॥ ਨਾਨਕ ਰਤਾ ਸਚਿ ਨਾਮਿ
ਭਾਈ ਸੁਣਿ ਮਨੁ ਤਨੁ ਨਿਰਮਲੁ ਹੋਇ ॥੪॥੨॥ [ਪੰਨਾ ੬੦੮]

ਨੋਟ :-ਚੋ-ਤੁਕੇ-ਚਾਰ ਚਾਰ ਤੁਕਾਂ ਵਾਲੇ 'ਬੰਦ' । ਇਸ ਸ਼ਬਦ ਦੇ ਹਰੇਕ 'ਬੰਦ' ਵਿਚ ਚਾਰ ਤੁਕਾਂ ਹਨ ।

ਪਦ ਅਰਥ :-ਸਲਾਹੀਐ-ਸਿਫਤਿ ਸਾਲਾਹ ਕਰਨੀ ਚਾਹੀਦੀ ਹੈ । ਮਨਿ-ਮਨ ਵਿਚ । ਤਨਿ-ਤਨ ਵਿਚ । ਧਾਰ-ਧਾਰਿ, ਧਾਰ ਕੇ, ਟਿਕਾ ਕੇ । ਸਾਰਾ-ਸਦਾ ਕਾਇਮ ਰਹਿਣ ਵਾਲਾ । ਸਾਰ-ਸ੍ਰੇਸ਼ਟ । ਕਰਨੀ-ਕਰਤੱਬ । ਜਿਤੁ-ਜਿਸ ਵਿਚ । ਜਿਤੁ ਤਨਿ-ਜਿਤੁ ਜਿਤੁ ਤਨਿ, ਜਿਸ ਜਿਸ ਸਰੀਰ ਵਿਚ । ਸੇ ਤਨ-ਉਹ (ਸਾਰੇ) ਸਰੀਰ । ਛਾਰ-ਸੁਆਹ । ਕਉ-ਤੋਂ । ਵਾਰਿਆ-ਕੁਰਬਾਨ । ਸਾਧ ਸੰਗਤਿ ਕਉ-ਉਹਨਾਂ ਗੁਰਮੁਖਾਂ ਦੀ ਸੰਗਤਿ ਤੋਂ । ਅਧਾਰ-ਆਸਰਾ । ੧ ।

ਸਚੁ-ਸਦਾ ਕਾਇਮ ਰਹਿਣ ਵਾਲਾ ਪ੍ਰਭੂ । ਜਿਸ ਤੇ-[ਲਫੜ 'ਜਿਸ' ਦਾ 'ਸੰਬੰਧਕ' 'ਤੇ' ਦੇ ਕਾਰਨ ਉੱਠ ਗਿਆ ਹੈ] ਜਿਸ ਤੋਂ ਗੁਰਿ-ਗੁਰੂ ਨੇ । ਰਹਾਉ ।

ਪਚਿ-(ਮਾਇਆ ਦੇ ਮੋਹ ਵਿਚ) ਖੁਆਰ ਹੋ ਹੋ, ਉਲਝ ਕੇ । ਮੁਏ-ਆਤਮਕ ਮੌਤੇ ਮਰ ਗਏ । ਗਣਤ-ਗਿਣਤੀ । ਵਿਣੁ ਸਚ-ਸਦਾ-ਬਿਰ ਪ੍ਰਭੂ (ਦੇ ਨਾਮ) ਤੋਂ ਬਿਨਾ ਸੋਚ-(ਆਤਮਕ) ਪਵਿਤ੍ਰਤਾ । ਅਗਮ-ਅਪਹੁੰਚ । ਧਣੀ-ਮਾਲਕ । ਦੁਨੀ ਮਣੀ-ਦੁਨੀਆ (ਦੇ ਪਦਾਰਥਾਂ) ਦਾ ਮਾਣ । ਗੁਰਮੁਖਿ-ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ । ਕੋਟਿ-ਕੋੜਾਂ ਨੂੰ । ਨਾਵੈ-ਨਾਮ ਦੀ । ੨ ।

ਸੋਧਿਆ-ਵਿਚਾਰ ਵੇਖੇ ਹਨ । ਭਰਮੁ-ਭਟਕਣਾ । ਨ ਜਾਇ-ਨਹੀਂ ਜਾਂਦੀ । ਪਾਇ-ਸਹੇੜਦਾ ਹੈ । ਜਾਇ-ਥਾਂ । ਧਿਆਇ-ਧਿਆਉਂਦਾ ਹੈ । ੩ ।

ਸਚੁ-ਸਦਾ ਕਾਇਮ ਰਹਿਣ ਵਾਲਾ ਪ੍ਰਭੂ । ਨਿਰਮਲਾ-ਪਵਿਤ੍ਰ । ਸਾਰੇ ਸੋਇ-ਸਦਾ-ਬਿਰ ਪ੍ਰਭੂ ਦੀ ਸੋਭਾ, ਸਦਾ-ਬਿਰ ਹਰੀ ਦੀ ਸਿਫਤਿ ਸਾਲਾਹ । ਮਧੇ-ਵਿਚ । ਸਚਿ-ਸਦਾ-ਬਿਰ ਵਿਚ । ਸਚਿ ਨਾਮਿ-ਸਦਾ-ਬਿਰ ਹਰੀ ਦੇ ਨਾਮ ਵਿਚ । ਸੁਣਿ-(ਸੋਇ) ਸੁਣ ਕੇ । ੪ ।

ਅਰਥ :-ਹੇ ਭਾਈ ! ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਹੀ ਆਰਾਧਨਾ ਕਰਨੀ ਚਾਹੀਦੀ ਹੈ, ਜਿਸ ਤੋਂ (ਜਗਤ ਦੀ) ਹਰੇਕ ਚੀਜ਼ ਹੋਂਦ ਵਿਚ ਆਈ ਹੈ । ਹੇ ਭਾਈ ! ਪੂਰੇ ਗੁਰੂ ਨੇ (ਮੈਨੂੰ ਇਹ) ਸਮਝ ਬਖਸ਼ੀ ਹੈ ਕਿ ਉਸ (ਪਰਮਾਤਮਾ) ਤੋਂ ਬਿਨਾ ਹੋਰ ਕੋਈ (ਪੁਜਣ-ਜੋਗ) ਨਹੀਂ ਹੈ । ਰਹਾਉ ।

ਹੇ ਭਾਈ ! ਮਨ ਵਿਚ, ਤਨ ਵਿਚ, ਹਿਰਦੇ ਵਿਚ, (ਪ੍ਰਭੂ ਨੂੰ) ਟਿਕਾ ਕੇ ਉਸ ਸਭ ਤੋਂ ਵੱਡੇ ਗੋਬਿੰਦ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ । ਮਨੁੱਖ ਵਾਸਤੇ ਸਭ ਤੋਂ ਸ੍ਰੇਸ਼ਟ ਕਰਤੱਬ ਹੈ ਹੀ ਇਹ ਕਿ ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ (ਮਨੁੱਖ ਦੇ) ਮਨ ਵਿਚ ਵੱਸਿਆ ਰਹੇ । ਹੇ ਭਾਈ ! ਜਿਸ ਜਿਸ ਸਰੀਰ ਵਿਚ ਪਰਮਾਤਮਾ ਦਾ ਨਾਮ

ਪਰਗਟ ਨਹੀਂ ਹੁੰਦਾ ਉਹ ਸਾਰੇ ਸਰੀਰ ਵਿਅਰਥ ਗਏ ਸਮਝੋ । ਹੇ ਭਾਈ ! (ਮੈਂ ਤਾਂ) ਉਹਨਾਂ ਗੁਰਮੁਖਾਂ ਦੀ ਸੰਗਤਿ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਇੱਕ ਪਰਮਾਤਮਾ (ਦੇ ਨਾਮ ਨੂੰ ਜ਼ਿੰਦਗੀ) ਦਾ ਆਸਰਾ (ਬਣਾਇਆ ਹੋਇਆ) ਹੈ । ੧।

ਹੇ ਭਾਈ ! ਉਹਨਾਂ ਮਨੁੱਖਾਂ ਦੀ ਗਿਣਤੀ ਗਿਣੀ ਨਹੀਂ ਜਾ ਸਕਦੀ, ਜੇਹੜੇ ਪਰਮਾਤਮਾ ਦੇ ਨਾਮ ਤੋਂ ਵਾਂਜੇ ਰਹਿ ਕੇ (ਮਾਇਆ ਦੇ ਮੋਹ ਵਿਚ) ਉਲਝ ਕੇ ਆਤਮਕ ਮੌਤੇ ਮਰਦੇ ਰਹਿੰਦੇ ਹਨ । ਹੇ ਭਾਈ ! ਸਦਾ-ਬਿਰ ਪ੍ਰਭੂ (ਦੇ ਨਾਮ) ਤੋਂ ਬਿਨਾ ਆਤਮਕ ਪਵਿਤ੍ਰਤਾ ਪ੍ਰਾਪਤ ਨਹੀਂ ਹੋ ਸਕਦੀ । ਉਹ ਸਦਾ-ਬਿਰ ਅਪਹੁੰਚ ਮਾਲਕ ਹੀ (ਪਵਿਤ੍ਰਤਾ ਦਾ ਸੋਮਾ ਹੈ) । ਹੇ ਭਾਈ ! (ਪ੍ਰਭੂ ਦੇ ਨਾਮ ਤੋਂ ਬਿਨਾ) ਜਨਮ ਮਰਨ (ਦਾ ਗੋੜ) ਨਹੀਂ ਮੁੱਕਦਾ । ਦੁਨੀਆ ਦੇ ਪਦਾਰਥਾਂ ਦਾ ਮਾਣ ਕੂੜਾ ਹੈ (ਇਹ ਮਾਣ ਤਾਂ ਲੈ ਡੁੱਬਦਾ ਹੈ, ਜਨਮ ਮਰਨ ਵਿਚ ਪਾਈ ਰੱਖਦਾ ਹੈ) । (ਦੂਜੇ ਪਾਸੇ) ਹੇ ਭਾਈ ! ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਹਰਿ-ਨਾਮ ਦੀ ਇਕ ਕਣੀ ਹੀ ਦੇ ਕੇ ਕ੍ਰੋੜਾਂ ਨੂੰ (ਜਨਮ ਮਰਨ ਦੇ ਗੋੜ ਵਿਚੋਂ) ਬਚਾ ਲੈਂਦਾ ਹੈ । ੨।

ਹੇ ਭਾਈ ! ਸਿੰਮ੍ਰਿਤੀਆਂ ਸ਼ਾਸਤ੍ਰ ਵਿਚਾਰ ਵੇਖੋ ਹਨ (ਉਹਨਾਂ ਪਾਸੋਂ ਭੀ ਕੁਝ ਨਹੀਂ ਮਿਲਦਾ), ਗੁਰੂ ਤੋਂ ਬਿਨਾ (ਕਿਸੇ ਹੋਰ ਪਾਸੋਂ) ਭਟਕਣਾ ਦੂਰ ਨਹੀਂ ਹੋ ਸਕਦੀ । ਹੇ ਭਾਈ ! (ਸ਼ਾਸਤ੍ਰ ਦੇ ਦੱਸੇ ਹੋਏ) ਅਨੇਕਾਂ ਕਰਮ ਕਰ ਕੇ ਮਨੁੱਖ ਬੱਕ ਜਾਂਦਾ ਹੈ, (ਸਗੋਂ) ਮੁੜ ਮੁੜ ਬੰਧਨ ਹੀ ਸਹੇੜਦਾ ਹੈ । ਹੇ ਭਾਈ ! ਸਾਰਾ ਜਗਤ ਢੂੰਢ ਕੇ ਵੇਖ ਲਿਆ ਹੈ (ਭਟਕਣਾ ਨੂੰ ਦੂਰ ਕਰਨ ਲਈ) ਗੁਰੂ ਤੋਂ ਬਿਨਾ ਹੋਰ ਕੋਈ ਥਾਂ ਨਹੀਂ ਹੈ । ਹੇ ਭਾਈ ! ਜਿਸ ਵਡਭਾਗੀ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ । ੩।

ਹੇ ਭਾਈ ! ਸਦਾ ਬਿਰ ਰਹਿਣ ਵਾਲਾ ਪਰਮਾਤਮਾ (ਹੀ) ਸਦਾ ਪਵਿਤ੍ਰ ਹੈ, ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਪਵਿਤ੍ਰ ਹੈ । ਹੇ ਭਾਈ ! ਇਹ ਸਿਫਤਿ ਸਾਲਾਹ ਉਸ ਮਨੁੱਖ ਨੂੰ ਮਿਲਦੀ ਹੈ ਜਿਸ ਉੱਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਤੇ, ਇਹੋ ਜਿਹਾ ਕੋਈ ਮਨੁੱਖ ਕ੍ਰੋੜਾਂ ਵਿਚੋਂ ਹੀ ਇਕ ਲੱਭਦਾ ਹੈ । ਹੇ ਨਾਨਕ ! ਜੇਹੜਾ ਮਨੁੱਖ ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਰੰਗਿਆ ਰਹਿੰਦਾ ਹੈ, (ਪ੍ਰਭੂ ਦੀ ਸਿਫਤਿ ਸਾਲਾਹ) ਸੁਣ ਸੁਣ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ । ੪। ੨।

ਸੋਰਠਿ ਮਹਲਾ ੫ ਦੁਤਕੇ ॥ ਜਉ ਲਉ ਭਾਉ ਅਭਾਉ ਇਹੁ ਮਾਨੈ
ਤਉ ਲਉ ਮਿਲਣੁ ਦੁਰਾਈ ॥ ਆਨ ਆਪਨਾ ਕਰਤ ਬੀਚਾਰਾ ਤਉ ਲਉ
ਬੀਚੁ ਬਿਖਾਈ ॥ ੧ ॥ ਮਾਧਵੇ ਐਸੀ ਦੇਹੁ ਬੁਝਾਈ ॥ ਸੇਵਉ ਸਾਧ ਗਹਉ

ਓਟ ਚਰਨਾ ਨਹ ਬਿਸਰੈ ਮੁਹਤੁ ਚਸਾਈ ॥ ਰਹਾਉ ॥ ਰੇ ਮਨ ਮੁਗਧ ਅਚੇਤ
 ਚੰਚਲ ਚਿਤ ਤੁਮ ਐਸੀ ਰਿਦੈ ਨ ਆਈ ॥ ਪ੍ਰਾਨਪਤਿ ਤਿਆਗਿ ਆਨ ਤੂ
 ਰਚਿਆ ਉਰਝਿ ਸੰਗਿ ਬੈਰਾਈ ॥ ੨ ॥ ਸੋਗੁ ਨ ਬਿਆਪੈ ਆਪੁ ਨ ਥਾਪੈ
 ਸਾਧ ਸੰਗਤਿ ਬੁਧਿ ਪਾਈ ॥ ਸਾਕਤ ਕਾ ਬਕਨਾ ਇਉ ਜਾਨਉ ਜੈਸੇ ਪਵਨੁ
 ਝੁਲਾਈ ॥੩॥ ਕੋਟਿ ਪਰਾਧ ਅਛਾਦਿਓ ਇਹੁ ਮਨੁ ਕਹਣਾ ਕਛੁ ਨ ਜਾਈ ॥
 ਜਨ ਨਾਨਕ ਦੀਨ ਸਰਨਿ ਆਇਓ ਪ੍ਰਭ ਸਭੁ ਲੇਖਾ ਰਖਹੁ ਉਠਾਈ ॥ ੪ ॥
 ੩ ॥ [ਪੰਨਾ ੬੦੯]

ਨੋਟ :- ਦੁ-ਤੁਕੇ-ਦੋ ਦੋ ਤੁਕਾਂ ਵਾਲੇ 'ਬੰਦ' ।

ਪਦ ਅਰਥ :- ਜਉ ਲਉ-ਜਦ ਤਕ । ਭਾਉ-ਪਿਆਰ । ਅਭਾਉ-ਵੈਰ । ਤਉ
 ਲਉ-ਤਦ ਤਕ । ਦੁਰਾਈ-ਦੂਰ, ਮੁਸ਼ਕਿਲ । ਆਨ-ਬਿਗਾਨਾ । ਬੀਚੁ-ਵਿੱਥ, ਪਰਦਾ ।
 ਬਿਖਾਈ-ਬਿਖਿਆ ਦਾ, ਮਾਇਆ (ਦੇ ਮੋਹ) ਦਾ । ੧ ।

ਮਾਧਵੇ-[ਮਾ-ਮਾਇਆ । ਧਵ-ਪਤੀ] ਹੇ ਲੱਛਮੀ-ਪਤੀ ! ਹੇ ਪ੍ਰਭੂ ! ਬੁਝਾਈ-
 ਮਤਿ, ਸਮਝ । ਸੇਵਉ-ਮੈਂ ਸੇਵਾ ਕਰਦਾ ਰਹਾਂ । ਸਾਧ-ਗੁਰੂ । ਗਹਉ-ਗਹਉਂ, ਮੈਂ
 ਫੜੀ ਰੱਖਾਂ । ਬਿਸਰੈ-ਭੁੱਲ ਜਾਏ । ਮੁਹਤੁ-ਮੁਹੂਰਤ, ਰਤਾ-ਭਰ ਸਮੇਂ ਲਈ ਭੀ ।
 ਚਸਾਈ-ਚਸਾ-ਭਰ ਲਈ ਭੀ, ਬੋੜੇ ਜਿਤਨੇ ਸਮੇਂ ਲਈ ਭੀ । ਰਹਾਉ ।

ਮੁਗਧ-ਮੂਰਖ ! ਅਚੇਤ-ਗਾਫਿਲ ! ਚਿਤ-ਹੇ ਚਿੱਤ ! ਰਿਦੈ-ਹਿਰਦੇ ਵਿਚ ।
 ਰਿਦੈ ਨ ਆਈ-ਨਾਂਹ ਸੁੱਝੀ।ਤਿਆਗਿ-ਛੱਡ ਕੇ । ਆਨ-ਹੋਰਨਾਂ ਨਾਲ । ਸੰਗਿ-ਨਾਲ ।
 ਬੈਰਾਈ-ਵੈਰੀ । ੨ ।

ਨ ਬਿਆਪੈ-ਜ਼ੋਰ ਨਹੀਂ ਪਾਂਦਾ । ਆਪੁ-ਅਪਣੱਤ, ਹਉਮੈ।ਬਾਪੈ-ਸਾਂਭੀ ਰੱਖਦਾ ।
 ਸਾਕਤ-ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ । ਜਾਨਉ-ਜਾਨਉਂ, ਮੈਂ ਜਾਣਦਾ ਹਾਂ ।
 ਪਵਨ ਝੁਲਾਈ-ਹਵਾ ਦਾ ਝੋਕਾ । ੩ ।

ਕੋਟਿ-ਕੋੜਾਂ । ਅਛਾਦਿਓ-ਢਕਿਆ ਹੋਇਆ, ਦਬਾਇਆ ਹੋਇਆ । ਰਖਹੁ
 ਉਠਾਈ-ਮੁਕਾ ਦੇਹ । ੪ ।

ਅਰਥ :- ਹੇ ਪ੍ਰਭੂ ! ਮੈਨੂੰ ਇਹੋ ਜਿਹੀ ਅਕਲ ਬਖਸ਼ (ਕਿ) ਮੈਂ ਗੁਰੂ ਦੀ (ਦੱਸੀ)
 ਸੇਵਾ ਕਰਦਾ ਰਹਾਂ, ਗੁਰੂ ਦੇ ਚਰਨਾਂ ਦਾ ਆਸਰਾ ਫੜੀ ਰੱਖਾਂ । (ਇਹ ਆਸਰਾ) ਮੈਨੂੰ
 ਰਤਾ-ਭਰ ਸਮੇਂ ਲਈ ਭੀ ਨਾਂਹ ਭੁੱਲੇ । ਰਹਾਉ ।

ਹੇ ਭਾਈ ! ਜਦੋਂ ਤਕ (ਮਨੁੱਖ ਦਾ) ਇਹ ਮਨ (ਕਿਸੇ ਨਾਲ) ਮੋਹ(ਤੇ ਕਿਸੇ ਨਾਲ)
 ਵੈਰ ਮੰਨਦਾ ਹੈ, ਤਦੋਂ ਤਕ (ਇਸ ਦਾ ਪਰਮਾਤਮਾ ਨਾਲ) ਮਿਲਾਪ ਦੂਰ ਦੀ ਗੱਲ ਹੁੰਦੀ
 ਹੈ, (ਕਿਉਂਕਿ ਜਦੋਂ ਤਕ ਇਹ ਕਿਸੇ ਨੂੰ) ਆਪਣਾ (ਤੇ ਕਿਸੇ ਨੂੰ) ਬਿਗਾਨਾ (ਮੰਨਣ
 ਦੀਆਂ) ਵਿਚਾਰਾਂ ਕਰਦਾ ਹੈ, ਤਦੋਂ ਤਕ (ਇਸ ਦੇ ਅੰਦਰ) ਮਾਇਆ (ਦੇ ਮੋਹ ਦਾ)

ਪਰਦਾ ਬਣਿਆ ਰਹਿੰਦਾ ਹੈ (ਜੋ ਇਸ ਨੂੰ ਪਰਮਾਤਮਾ ਨਾਲੋਂ ਵਿਛੋੜੀ ਰੱਖਦਾ ਹੈ) । ੧ ।

ਹੇ ਮੂਰਖ ਡਾਫਿਲ ਮਨ ! ਹੇ ਚੰਚਲ ਮਨ ! ਤੈਨੂੰ ਕਦੇ ਇਹ ਨਹੀਂ ਸੁੱਝੀ ਕਿ ਤੂੰ ਜਿੰਦ ਦੇ ਮਾਲਕ ਪ੍ਰਭੂ ਨੂੰ ਭੁਲਾ ਕੇ ਹੋਰਨਾਂ (ਦੇ ਮੋਹ) ਵਿਚ ਮਸਤ ਰਹਿੰਦਾ ਹੈ, (ਤੇ ਕਾਮਾਦਿਕ) ਵੈਰੀਆਂ ਨਾਲ ਜੋੜ ਜੋੜੀ ਰੱਖਦਾ ਹੈ । ੨ ।

ਹੇ ਭਾਈ ! ਸਾਧ ਸੰਗਤਿ ਵਿਚੋਂ ਮੈਂ ਤਾਂ ਇਹ ਅਕਲ ਸਿੱਖੀ ਹੈ ਕਿ ਜੇਹੜਾ ਮਨੁੱਖ ਅਪਣੇ ਨਾਲ ਨਹੀਂ ਚੰਬੜਿਆ ਰਹਿੰਦਾ, ਉਸ ਉਤੇ ਚਿੰਤਾ-ਫਿਕਰ ਜ਼ੋਰ ਨਹੀਂ ਪਾ ਸਕਦਾ (ਤਾਂਹੀਏਂ) ਮੈਂ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੀ ਗੱਲ ਨੂੰ ਇਉਂ ਸਮਝ ਛਡਦਾ ਹਾਂ ਜਿਵੇਂ ਇਹ ਹਵਾ ਦਾ ਹੀ ਝੋਕਾ ਹੈ (ਇਕ ਪਾਸਿਓਂ ਆਇਆ, ਦੂਜੇ ਪਾਸੇ ਲੰਘ ਗਿਆ) । ੩ ।

ਹੇ ਭਾਈ ! (ਮਨੁੱਖ ਦਾ) ਇਹ ਮਨ ਕ੍ਰੋੜਾਂ ਪਾਪਾਂ ਹੇਠ ਦਬਿਆ ਰਹਿੰਦਾ ਹੈ (ਇਸ ਮਨ ਦੀ ਮੰਦ-ਭਾਗਤਾ ਬਾਬਤ) ਕੁਝ ਕਿਹਾ ਨਹੀਂ ਜਾ ਸਕਦਾ । ਹੇ ਦਾਸ ਨਾਨਕ ! (ਪ੍ਰਭੂ-ਦਰ ਤੇ ਹੀ ਅਰਦਾਸਿ ਕਰ ਤੇ ਆਖ-) ਹੇ ਪ੍ਰਭੂ ! ਮੈਂ ਨਿਆਣਾ ਤੇਰੀ ਸਰਨ ਆਇਆ ਹਾਂ (ਮੇਰੇ ਵਿਕਾਰਾਂ ਦਾ) ਸਾਰਾ ਲੇਖਾ ਮੁਕਾ ਦੇਹ । ੪ । ੩ ।

ਸੋਰਠਿ ਮਹਲਾ ੫ ॥ ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ
ਸਨਬੰਧੇਹੀ ॥ ਅੰਤ ਕੀ ਬਾਰ ਕੇ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥
੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਉਡਿ ਜਾਇਗੋ ਧੂਮੁ ਬਾਦਰੋ ਇਕੁ
ਭਾਜਹੁ ਰਾਮੁ ਸਨੇਹੀ ॥ ਰਹਾਉ ॥ ਤੀਨਿ ਸੰਝਿਆ ਕਰਿ ਦੇਹੀ ਕੀਨੀ ਜਲ
ਕੂਕਰ ਭਸਮੇਹੀ ॥ ਹੋਇ ਆਮਰੋ ਗ੍ਰਿਹ ਮਹਿ ਬੈਠਾ ਕਰਣ ਕਾਰਣ ਬਿਸਰੇਹੀ ॥
੨॥ ਅਨਿਕ ਭਾਤਿ ਕਰਿ ਮਣੀਏ ਸਾਜੇ ਕਾਚੈ ਤਾਗਿ ਪਰੇਹੀ ॥ ਤੂਟਿ
ਜਾਇਗੋ ਸੂਤੁ ਬਾਪੁਰੇ ਫਿਰਿ ਪਾਛੈ ਪਛੁਤੋਹੀ ॥ ੩ ॥ ਜਿਨਿ ਤੁਮ ਸਿਰਜੇ
ਸਿਰਜਿ ਸਵਾਰੇ ਤਿਸੁ ਧਿਆਵਹੁ ਦਿਨੁ ਰੈਨੇਹੀ ॥ ਜਨ ਨਾਨਕ ਪ੍ਰਭ ਕਿਰਪਾ
ਧਾਰੀ ਮੈ ਸਤਿਗੁਰ ਓਟ ਗਹੇਹੀ ॥੪॥੪॥ [ਪੰਨਾ ੬੦੬]

ਪਦ ਅਰਥ:-ਕਲਤ੍ਰ-ਇਸਤ੍ਰੀ । ਲੋਕ ਗ੍ਰਿਹ-ਘਰ ਦੇ ਲੋਕ । ਬਨਿਤਾ-ਇਸਤ੍ਰੀ ।
ਸਨਬੰਧੇਹੀ-ਸਨਬੰਧੀ ਹੀ । ਬਾਰ-ਵੇਲੇ । ਖਰਾ-ਮਦਦਗਾਰ । ਹੋਸੀ-ਹੋਵੇਗਾ ।
ਮਿਥਿਆ-ਝੂਠਾ । ਅਸਨੇਹੀ-ਪਿਆਰ ਕਰਨ ਵਾਲੇ । ੧ ।

ਪਪੋਰਹੁ ਦੇਹੀ-ਸਰੀਰ ਨੂੰ ਲਾਡਾਂ ਨਾਲ ਪਾਲਦੇ ਹੋ । ਧੂਮੁ-ਧੂਆਂ । ਬਾਦਰੋ-
ਬੱਦਲ । ਇਕੁ-ਸਿਰਫ । ਭਾਜਹੁ-ਭਜਹੁ, ਸਿਮਰੋ । ਸਨੇਹੀ-ਪਿਆਰ ਕਰਨ ਵਾਲਾ
। ਰਹਾਉ ।

ਤੀਨਿ ਸੰਝਿਆ ਕਰਿ-(ਮਾਇਆ ਦੇ) ਤਿੰਨ ਗੁਣ ਰਲਾ ਕੇ । ਦੇਹੀ-ਸਰੀਰ ।
ਕੂਕਰ-ਕੁੱਤੇ । ਭਸਮੇਹੀ--ਸੁਆਹ ਮਿੱਟੀ । ਆਮਰੋ-ਅਮਰ । ਕਰਣ ਕਾਰਣ-ਜਗਤ ਦਾ

ਮੂਲ । ਬਿਸਰੋਹੀ—ਤੈਨੂੰ ਭੁੱਲ ਗਿਆ ਹੈ । ੨।

ਮਣੀਏ—(ਸਾਰੇ ਅੰਗ) ਮਣਕੇ । ਸਾਜੇ—ਬਣਾਏ । ਤਾਗਿ—ਧਾਗੇ ਵਿਚ । ਸੂਤ—ਧਾਗਾ । ਬਾਪਰੇ—ਹੇ ਨਿਮਾਣੇ (ਜੀਵ) ! ੩।

ਜਿਨਿ—ਜਿਸ (ਪਰਮਾਤਮਾ) ਨੇ । ਤੁਮ—ਤੈਨੂੰ । ਸਿਰਜਿ—ਪੈਦਾ ਕਰ ਕੇ । ਸਵਾਰੇ—ਸਜਾਇਆ ਹੈ, ਸੋਹਣਾ ਬਣਾਇਆ ਹੈ । ਰੈਨੇਹੀ—ਰਾਤ । ਪ੍ਰਭ—ਹੇ ਪ੍ਰਭੂ ! ਧਾਰੀ—ਧਾਰਿ ਰਾਹੋਹੀ—ਫੜਾਂ । ੪।

ਅਰਥ :-ਹੇ ਮਨੁੱਖ ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ । ਸਿਰਫ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ । ਰਹਾਉ ।

ਹੇ ਭਾਈ ! ਪ੍ਰਭੂ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ । ਅਖੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ । ੧।

ਹੇ ਭਾਈ!(ਪਰਮਾਤਮਾ ਨੇ)ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ ਮਿੱਟੀ ਦੇ ਹਵਾਲੇ ਹੋ ਜਾਂਦਾ ਹੈ । ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ । ੨।

ਹੇ ਭਾਈ ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ । ਹੇ ਨਿਮਾਣੇ ਜੀਵ ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ । ੩।

ਹੇ ਭਾਈ ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ । ਹੇ ਦਾਸ ਨਾਨਕ ! (ਅਰਦਾਸ ਕਰ ਤੇ ਆਖ—) ਹੇ ਪ੍ਰਭੂ ! (ਮੇਰੇ ਉਤੇ) ਮੋਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ । ੪। ੪।

ਸੋਰਠਿ ਮਹਲਾ ੫ ॥ ਗੁਰੁ ਪੂਰਾ ਭੋਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥

੧॥ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥ ਅੰਤਰਜਾਮੀ ਕਰਣੈਹਾਰਾ ਸੋਈ ਖਸਮੁ ਹਮਾਰਾ ॥

ਨਿਰਭਉ ਭਏ ਗੁਰ ਚਰਣੀ ਲਾਗੇ ਇਕ ਰਾਮਨਾਮ ਆਧਾਰਾ ॥੨॥ ਸਫਲ
ਦਰਸਨੁ ਅਕਾਲ ਮੂਰਤਿ ਪ੍ਰਭੁ ਹੈ ਭੀ ਹੋਵਨਹਾਰਾ ॥ ਕੰਠਿ ਲਗਾਇ ਅਪੁਨੇ
ਜਨ ਰਾਖੇ ਅਪੁਨੀ ਪ੍ਰੀਤਿ ਪਿਆਰਾ ॥੩॥ ਵਡੀ ਵਡਿਆਈ ਅਚਰਜ ਸੋਭਾ
ਕਾਰਜੁ ਆਇਆ ਰਾਸੇ ॥ ਨਾਨਕ ਕਉ ਗੁਰੁ ਪੂਰਾ ਭੋਟਿਓ ਸਗਲੇ ਦੂਖ
ਬਿਨਾਸੇ ॥੪॥੫॥ [ਪੰਨਾ ੬੦੬]

ਪਦ ਅਰਥ :- ਭੋਟਿਓ-ਮਿਲਿਆ ਹੈ । ਵਡ ਭਾਗੀ-ਵਡੇ ਭਾਗਾਂ ਨਾਲ । ਮਨਹਿ
-ਮਨ ਵਿਚ । ਪਰਗਾਸਾ-(ਆਤਮਕ ਜੀਵਨ ਦਾ) ਚਾਣਣ । ਸਾਹਿਬ-ਮਾਲਕ ।
ਭਰਵਾਸਾ-ਭਰੋਸਾ; ਸਹਾਰਾ ।੧।

ਕੈ-ਤੋਂ । ਬਲਿਹਾਰੈ-ਸਦਕੇ । ਆਗੈ ਪਾਛੈ-ਲੋਕ ਪਰਲੋਕ ਵਿਚ, ਹਰ ਥਾਂ । ਸਹਜਾ
-ਆਤਮਕ ਅਭੋਲਤਾ । ਘਰਿ-ਹਿਰਦੇ-ਘਰ ਵਿਚ । ਰਹਾਉ ।

ਅੰਤਰਜਾਮੀ-ਸਭ ਦੇ ਦਿਲ ਦੀ ਜਾਣਨ ਵਾਲਾ । ਕਰਣੈ ਹਾਰਾ-ਪੈਦਾ ਕਰਨ
ਵਾਲਾ । ਸੋਈ-ਉਹ ਹੀ । ਆਧਾਰਾ-ਆਸਰਾ ।੨।

ਸਫਲ ਦਰਸਨੁ-ਜਿਸ (ਪ੍ਰਭੁ) ਦਾ ਦਰਸਨ ਜੀਵਨ-ਮਨੋਰਥ ਪੂਰਾ ਕਰਦਾ ਹੈ ।
ਅਕਾਲ ਮੂਰਤਿ-ਜਿਸ ਦੀ ਹਸਤੀ ਮੌਤ ਤੋਂ ਰਹਿਤ ਹੈ । ਹੋਵਨਹਾਰਾ-ਸਦਾ ਹੀ ਜੀਉਂਦਾ
ਰਹਿਣ ਵਾਲਾ । ਕੰਠਿ-ਗਲ ਨਾਲ । ਲਗਾਇ-ਲਾ ਕੇ ।੩।

ਕਾਰਜੁ-ਜ਼ਿੰਦਗੀ ਦਾ ਮਨੋਰਥ । ਆਇਆ ਰਾਸੇ-ਰਾਸਿ ਆਇਆ, ਸਿਰੇ ਚੜ੍ਹ
ਗਿਆ ਹੈ । ਸਗਲੇ-ਸਾਰੇ ।੪।

ਅਰਥ :- ਹੇ ਭਾਈ ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ
ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ
ਭੀ ਆਤਮਕ ਅਭੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ
ਸੁਖ ਟਿਕਿਆ ਰਹਿਣ ਵਾਲਾ ਹੈ । ਰਹਾਉ ।

ਹੇ ਭਾਈ ! ਵਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ
ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ । ਹੁਣ ਮੈਨੂੰ ਆਪਣੇ ਮਾਲਕ ਦਾ
ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ।੧।

ਹੇ ਭਾਈ ! ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ
ਦਾ ਆਸਰਾ ਹੋ ਗਿਆ ਹੈ, ਕੋਈ ਭਰ ਮੈਨੂੰ ਹੁਣ ਪੋਹ ਨਹੀਂ ਸਕਦਾ (ਮੈਨੂੰ ਨਿਸਚਾ ਹੋ
ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ
ਸਿਰ ਉਤੇ ਰਾਖਾ ਹੈ ।੨।

(ਹੇ ਭਾਈ ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ

ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉੱਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ। ੩।

ਹੇ ਭਾਈ ! ਮੈਨੂੰ ਨਾਨਕ ਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਸਾਰੇ ਦੁੱਖ ਦੂਰ ਹੋ ਗਏ ਹਨ। ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ। ੪। ੫।

ਸੋਰਠਿ ਮਹਲਾ ੫ ॥ ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥ ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥ ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥ ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥ ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥ ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥ ੨ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥ ਅਗਿਆਨਿ ਅੰਧੈਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥ ੩ ॥ ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਮੁਖੁ ਮਾਗੈ ॥ ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥ ੪ ॥ ੬ ॥ [ਪੰਨਾ ੬੧੦]

ਪਦ ਅਰਥ :—ਸੁਖੀਆ—(ਆਤਮਕ) ਸੁਖ ਮਾਣਨ ਵਾਲਾ। ਕਉ—ਨੂੰ। ਪੇਖੈ—ਦਿੱਸਦਾ ਹੈ। ਕੈ ਭਾਣੈ—ਦੇ ਖਿਆਲ ਵਿਚ। ਰੋਗੀ—(ਵਿਕਾਰਾਂ ਦੇ) ਰੋਗ ਵਿਚ ਫਸਿਆ ਹੋਇਆ। ਕਰਾਵਨਹਾਰ—(ਜੀਵਾਂ ਪਾਸੋਂ) ਕਰਾਣ ਦੀ ਸਮਰਥਾ ਰੱਖਣ ਵਾਲਾ। ਹਥਿ—ਹੱਥ ਵਿਚ। ਸੰਜੋਗੀ—(ਆਤਮਕ ਸੁਖ ਤੇ ਆਤਮਕ ਰੋਗ ਦਾ) ਮੇਲ। ੧।

ਜਿਨਿ—ਜਿਸ (ਮਨੁੱਖ) ਨੇ। ਭਰਮੁ—ਭਟਕਣਾ। ਤਿਸ ਕੈ—[ਲਫਜ਼ 'ਤਿਸੁ' ਦਾ ਸੰਬੰਧਕ 'ਕੈ' ਦੇ ਕਾਰਨ ਉੱਡ ਗਿਆ ਹੈ]। ਸਗਲੋ—ਸਭ ਵਿਚ। ਰਹਾਉ।

ਸੰਗਿ—ਸੰਗਤਿ ਵਿਚ। ਸੀਤਲੁ—ਸ਼ਾਂਤ, ਠੰਢਾ। ਸਗਲੀ—ਸਾਰੀ ਲੁਕਾਈ। ਰੋਗਿ—ਰੋਗ ਵਿਚ। ਬਿਆਪਿਤ—ਫਸਿਆ ਹੋਇਆ। ਜਨਮਿ ਮਰੈ—ਜੰਮਦਾ ਮਰਦਾ ਰਹਿੰਦਾ ਹੈ। ਬਿਲਲਾਤੀ—ਵਿਲਕਦਾ, ਦੁੱਖੀ ਹੁੰਦਾ। ੨।

ਗਿਆਨ ਅੰਜਨੁ—ਆਤਮਕ ਜੀਵਨ ਦੀ ਸੂਝ ਦਾ ਸੁਰਮਾ। ਨੇਤ੍ਰੀ—ਅੱਖਾਂ ਵਿਚ। ਪ੍ਰਗਾਸਾ—ਚਾਨਣ। ਅਗਿਆਨਿ—ਗਿਆਨ-ਹੀਣ ਮਨੁੱਖ ਨੂੰ। ਅੰਧੈਰੈ—ਹਨੇਰੇ ਵਿਚ।

ਬਹੁੜਿ ਬਹੁੜਿ—ਮੁੜ ਮੁੜ ॥੩॥

ਸੁਆਮੀ ਅਪੁਨੇ—ਹੇ ਮੇਰੇ ਸੁਆਮੀ ! ਨਾਨਕੁ ਮਾਰੀ—ਨਾਨਕ ਮੰਗਦਾ ਹੈ । ਜਹ—ਜਿੱਥੇ । ਗਾਵਹਿ—ਗਾਉਂਦੇ ਹਨ । ਲਾਰੀ—ਪਰਚਿਆ ਰਹੇ । ੪ ।

ਅਰਥ :—ਹੇ ਮੇਰੇ ਮਨ ! ਜਿਸ ਮਨੁੱਖ ਨੇ ਆਪਣੇ ਅੰਦਰੋਂ ਮੋਰ-ਤੋਰ ਗਵਾ ਲਈ ਜਿਸ ਨੇ ਸਭ ਜੀਵਾਂ ਵਿਚ ਪਰਮਾਤਮਾ ਵੱਸਦਾ ਪਛਾਣ ਲਿਆ, ਉਸ ਦੇ ਖਿਆਲ ਵਿਚ ਕੋਈ ਜੀਵ ਕੁਰਾਹੇ ਨਹੀਂ ਜਾ ਰਿਹਾ । ਰਹਾਉ ।

ਹੇ ਭਾਈ ! ਆਤਮਕ ਸੁਖ ਮਾਣਨ ਵਾਲੇ ਨੂੰ ਹਰੇਕ ਮਨੁੱਖ ਆਤਮਕ ਸੁਖ ਮਾਣਦਾ ਦਿਸਦਾ ਹੈ, (ਵਿਕਾਰਾਂ ਦੇ) ਰੋਗ ਵਿਚ ਫਸੇ ਹੋਏ ਦੇ ਖਿਆਲ ਵਿਚ ਸਾਰੀ ਲੁਕਾਈ ਹੀ ਵਿਕਾਰੀ ਹੈ । (ਆਪਣੇ ਅੰਦਰੋਂ ਮੋਰ-ਤੋਰ ਗਵਾ ਚੁਕੇ ਮਨੁੱਖ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਹੀ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੈ ਜੀਵਾਂ ਪਾਸੋਂ ਕਰਾਣ ਦੀ ਤਾਕਤ ਵਾਲਾ ਹੈ, (ਜੀਵਾਂ ਲਈ ਆਤਮਕ ਸੁਖ ਤੇ ਆਤਮਕ ਦੁੱਖ ਦਾ) ਮੇਲ ਉਸ ਨੇ ਆਪਣੇ ਹੱਥ ਵਿਚ ਰੱਖਿਆ ਹੋਇਆ ਹੈ । ੧ ।

ਹੇ ਭਾਈ ! ਸਾਧ ਸੰਗਤਿ ਵਿਚ ਰਹਿ ਕੇ ਜਿਸ ਮਨੁੱਖ ਦਾ ਮਨ (ਵਿਕਾਰਾਂ ਵਲੋਂ) ਸ਼ਾਂਤ ਹੋ ਜਾਂਦਾ ਹੈ, ਉਹ ਸਾਰੀ ਲੁਕਾਈ ਨੂੰ ਹੀ ਸ਼ਾਂਤ-ਚਿੱਤ ਸਮਝਦਾ ਹੈ । ਪਰ ਜਿਸ ਮਨੁੱਖ ਦਾ ਮਨ ਹਉਮੈ-ਰੋਗ ਵਿਚ ਫਸਿਆ ਰਹਿੰਦਾ ਹੈ, ਉਹ ਸਦਾ ਦੁੱਖੀ ਰਹਿੰਦਾ ਹੈ, ਉਹ (ਹਉਮੈ ਵਿਚ) ਜਨਮ ਲੈ ਕੇ ਆਤਮਕ ਮੋਤ ਸਹੇੜੀ ਰੱਖਦਾ ਹੈ । ੨ ।

ਹੇ ਭਾਈ ! ਆਤਮਕ ਜੀਵਨ ਦੀ ਸੂਝ ਦਾ ਸੁਰਮਾ ਜਿਸ ਮਨੁੱਖ ਦੀਆਂ ਅੱਖਾਂ ਵਿਚ ਪੈ ਜਾਂਦਾ ਹੈ, ਉਸ ਨੂੰ ਆਤਮਕ ਜੀਵਨ ਦੀ ਸਾਰੀ ਸਮਝ ਪੈ ਜਾਂਦੀ ਹੈ । ਪਰ ਗਿਆਨ-ਹੀਨ ਮਨੁੱਖ ਨੂੰ ਅਗਿਆਨਤਾ ਦੇ ਹਨੇਰੇ ਵਿਚ (ਸਹੀ ਜੀਵਨ ਬਾਰੇ) ਕੁਝ ਨਹੀਂ ਸੁੱਝਦਾ, ਉਹ ਮੁੜ ਮੁੜ ਭਟਕਦਾ ਰਹਿੰਦਾ ਹੈ । ੩ ।

ਹੇ ਮੇਰੇ ਮਾਲਕ ! (ਮੇਰੀ) ਬੇਨਤੀ ਸੁਣ (ਤੇਰਾ ਦਾਸ) ਨਾਨਕ (ਤੇਰੇ ਦਰ ਤੋਂ) ਇਹ ਸੁਖ ਮੰਗਦਾ ਹੈ (ਕਿ) ਜਿੱਥੇ ਸੰਤ ਜਨ ਤੇਰੀ ਸਿਫਤਿ ਸਾਲਾਹ ਦਾ ਗੀਤ ਗਾਂਦੇ ਹੋਣ, ਉੱਥੇ ਮੇਰਾ ਮਨ ਪਰਚਿਆ ਰਹੇ । ੪ । ੬ ।

ਸੋਰਠਿ ਮਹਲਾ ੫ ॥ ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥ ਸੰਤ ਪ੍ਰਸਾਦਿ ਹਰਿਨਾਮੁ ਧਿਆਇਆ ਸਰਬ ਕੁਸਲ ਤਬ ਬੀਆ ॥ ੧ ॥ ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥ ਜੇ ਜੇ ਸਰਣਿ ਪਰੈ ਸਾਧੂ ਕੀ ਸੇ ਪਾਰਗਰਾਮੀ ਕੀਆ ॥ ਰਹਾਉ ॥ ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥ ਈਹਾ ਸੁਖੁ ਆਗੈ ਮੁਖ ਉਜਲ ਜਨ

ਕਾ ਸੰਗੁ ਵਡਭਾਗੀ ਪਾਈਐ ॥ ੨ ॥ ਰਸਨਾ ਏਕ ਅਨੇਕ ਗੁਣ ਪੂਰਨ
ਜਨ ਕੀ ਕੇਤਕ ਉਪਮਾ ਕਹੀਐ ॥ ਅਗਮ ਅਗੋਚਰ ਸਦ ਅਬਿਨਾਸੀ ਸਰਣਿ
ਸੰਤਨ ਕੀ ਲਹੀਐ ॥ ੩ ॥ ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ
ਕੀ ਆਹੀ ॥ ਬੁਭਤ ਮੋਹ ਗਿ੍ਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥

ੳ॥੭॥ [ਪੰਨਾ ੬੧੦]

ਪਦ ਅਰਥ :- ਕਾ ਕੀਆ-ਦਾ ਬਣਾ ਦਿੱਤਾ, ਭੇਟਾ ਕਰ ਦਿੱਤਾ । ਪ੍ਰਸਾਦਿ-
ਕਿਰਪਾ ਨਾਲ । ਸਰਬ ਕੁਸਲ-ਸਾਰੇ ਸੁਖ । ੧ ।

ਦਾਤਾ-(ਨਾਮ ਦੀ) ਦਾਤਿ ਦੇਣ ਵਾਲਾ । ਬੀਆ-ਦੂਜਾ । ਸਾਧੂ-ਗੁਰੂ । ਪਾਰਗ-
ਰਾਮੀ-(ਸੰਸਾਰ-ਸਮੁੰਦਰ ਤੋਂ) ਪਾਰ ਲੰਘਣ ਜੋਗਾ । ਬੀਆ-ਹੋ ਜਾਂਦਾ ਹੈ । ਰਹਾਉ ।

ਕੋਟਿ ਪਰਾਥ-ਕ੍ਰੋੜਾਂ ਪਾਪ । ਜਨ ਸੇਵਾ-ਸੰਤ ਜਨ ਦੀ ਸੇਵਾ ਕੀਤਿਆਂ । ਰਸਿ-
ਰਸ ਨਾਲ, ਪ੍ਰੇਮ ਨਾਲ । ਬੀਹਾ-ਇਸ ਲੋਕ ਵਿਚ । ਆਗੈ-ਪਰ ਲੋਕ ਵਿਚ । ਮੁਖ
ਉਜਲ-ਉਜਲ ਮੂੰਹ ਵਾਲੇ, ਸੁਰਖ-ਰੂ । ੨ ।

ਰਸਨਾ-ਜੀਭ । ਕੇਤਕ-ਕਿਤਨੀ ਕੁ ? ਉਪਮਾ-ਵਡਿਆਈ, ਸੋਭਾ । ਅਗਮ-
ਅਪਹੁੰਚ । ਅਗੋਚਰ-[ਅ-ਗੋ-ਚਰ] ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ
ਸਕਦੀ । ਸਦ-ਸਦਾ । ਲਹੀਐ-ਲੱਭਦਾ ਹੈ । ੩ ।

ਨਿਰਗੁਨ-ਹੁਣ-ਹੀਨ । ਅਨਾਥ-ਨਿਆਸਰਾ । ਓਟ-ਆਸਰਾ, ਸਰਨ । ਆਹੀ-
ਮੰਗੀ ਹੈ, ਮੈਂ ਮੰਗਦਾ ਹਾਂ । ਗਿ੍ਹ-ਗ੍ਰਿਹਸਤ । ਅੰਧ ਕੂਪ ਮਹਿ-ਅੰਨ੍ਹੇ ਖੂਹ ਵਿਚ ।
ਲੇਹੁ ਨਿਬਾਹੀ-ਤੋੜ ਤਕ ਸਾਥ ਕਰੋ । ੪ ।

ਅਰਥ :- ਹੇ ਭਾਈ ! ਸੰਤ ਜਨਾਂ ਤੋਂ ਬਿਨਾ ਪਰਮਾਤਮਾ ਦੇ ਨਾਮ ਦੀ ਦਾਤਿ
ਦੇਣ ਵਾਲਾ ਹੋਰ ਕੋਈ ਨਹੀਂ ਹੈ । ਜੇਹੜਾ ਜੇਹੜਾ ਮਨੁੱਖ ਗੁਰੂ ਦੀ (ਸੰਤ ਜਨਾਂ ਦੀ)
ਸਰਨ ਪੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਜਾਂਦਾ ਹੈ । ਰਹਾਉ ।

ਹੇ ਭਾਈ ! ਜਦੋਂ ਕੋਈ ਮਨੁੱਖ ਆਪਣਾ ਸਰੀਰ ਆਪਣਾ ਮਨ ਆਪਣਾ ਧਨ
ਸੰਤ ਜਨਾਂ ਦੇ ਹਵਾਲੇ ਕਰ ਦੇਂਦਾ ਹੈ (ਭਾਵ, ਹਰੇਕ ਕਿਸਮ ਦੀ ਅਪਣੱਤ ਮਿਟਾ ਦੇਂਦਾ
ਹੈ), ਤੇ ਸੰਤਾਂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਸਿਮਰਨ ਲੱਗ ਪੈਂਦਾ ਹੈ, ਤਦੋਂ
ਉਸ ਨੂੰ ਸਾਰੇ (ਆਤਮਕ) ਸੁਖ ਮਿਲ ਜਾਂਦੇ ਹਨ । ੧ ।

ਹੇ ਭਾਈ ! ਪਰਮਾਤਮਾ ਦੇ ਸੇਵਕ ਦੀ (ਦੱਸੀ) ਸੇਵਾ ਕੀਤਿਆਂ ਕ੍ਰੋੜਾਂ ਪਾਪ ਮਿਟ
ਜਾਂਦੇ ਹਨ, ਅਤੇ ਪ੍ਰੇਮ ਨਾਲ ਪਰਮਾਤਮਾ ਦੀ ਸਿਫਤਿ ਸਾਲਾਹ ਕੀਤੀ ਜਾ ਸਕਦੀ ਹੈ ।
ਇਸ ਲੋਕ ਵਿਚ ਆਤਮਕ ਅਨੰਦ ਮਿਲਿਆ ਰਹਿੰਦਾ ਹੈ, ਪਰਲੋਕ ਵਿਚ ਸੁਰਖ-ਰੂ
ਹੋਵੀਦਾ ਹੈ । ਪਰ, ਹੇ ਭਾਈ ! ਪ੍ਰਭੂ ਦੇ ਸੇਵਕ ਦੀ ਸੰਗਤਿ ਵਡੇ ਭਾਗਾਂ ਨਾਲ ਮਿਲਦੀ

ਹੈ । ੨ ।

ਹੇ ਭਾਈ ! (ਮੇਰੀ) ਇੱਕ ਜੀਭ ਹੈ (ਸੰਤ ਜਨ) ਅਨੇਕਾਂ ਗੁਣਾਂ ਨਾਲ ਭਰਪੂਰ ਹੁੰਦੇ ਹਨ, ਸੰਤ ਜਨਾਂ ਦੀ ਵਡਿਆਈ ਕਿਤਨੀ ਕੁ ਦੱਸੀ ਜਾਵੇ ? ਸੰਤਾਂ ਦੀ ਸਰਨ ਪਿਆਂ ਹੀ ਉਹ ਪਰਮਾਤਮਾ ਮਿਲ ਸਕਦਾ ਹੈ ਜੋ ਕਦੇ ਨਾਸ ਹੋਣ ਵਾਲਾ ਨਹੀਂ, ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ । ੩ ।

ਹੇ ਨਾਨਕ ! (ਅਰਦਾਸ ਕਰ ਤੇ ਆਖ—) ਮੈਂ ਗੁਣ-ਹੀਨ ਹਾਂ, ਨੀਚ ਹਾਂ, ਨਿਆਸਰਾ ਹਾਂ, ਵਿਕਾਰੀ ਹਾਂ, ਮੈਂ ਸੰਤਾਂ ਦਾ ਪੱਲਾ ਫੜਿਆ ਹੈ (ਹੇ ਸੰਤ ਜਨੋ !) ਗ੍ਰਿਹਸਤ ਦੇ ਮੋਹ ਦੇ ਅੰਨ੍ਹੇ ਖੂਹ ਵਿਚ ਡੁੱਬ ਰਹੇ ਦਾ ਸਾਥ ਤੋੜ ਤਕ ਨਿਬਾਹੋ । ੪ । ੭ ।

ਸੋਰਠਿ ਮਹਲਾ ੫ ਘਰੁ ੧ ॥ ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥ ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਪੂਰਿ ਮਨਿ ਭਾਈ ॥੧॥ ਤੇਰੀ ਅਕਥ ਕਥਾ ਕਥਨੁ ਨ ਜਾਈ ॥ ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਉਚ ਬਭਾਈ ॥ ਰਹਾਉ ॥ ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥ ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥ ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥ ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥ ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥ ਕਹੁ ਨਾਨਕ ਜਿਸੁ ਭਏ ਦਇਆਲਾ ਤਾਂ ਕਉ ਮਨ ਤੇ ਬਿਸਰਿ ਨ ਜਾਈ ॥ ੪ ॥ ੮ ॥ [ਪੰਨਾ ੬੧੦]

ਪਦ ਅਰਥ :—ਜਾ ਕੈ ਹਿਰਦੈ—ਜਿਸ ਦੇ ਹਿਰਦੇ ਵਿਚ। ਕਰਤੇ—ਹੇ ਕਰਤਾਰ! ਤੈਂ—[ਲਫਜ਼ 'ਤੂ' ਅਤੇ 'ਤੈਂ' ਦਾ ਫਰਕ ਚੇਤੇ ਰੱਖੋ। ਕੌਣ ਵੱਸਿਆ? ਤੂ। ਕਿਸ ਨੇ ਪੁਜਾਈ? ਤੈਂ] ਕਉ—ਨੂੰ। ਮਨਿ—ਮਨ ਵਿਚ। ਭਾਈ—ਪਿਆਰੀ ਲੱਗਦੀ ਹੈ। ੧।

ਅਕਥ—ਅ-ਕੱਥ, ਜੋ ਬਿਆਨ ਨਹੀਂ ਹੋ ਸਕਦੀ। ਗੁਣ ਨਿਧਾਨ—ਹੇ ਗੁਣਾਂ ਦੇ ਖਜ਼ਾਨੇ। ਸਭ ਤੇ—ਸਭਨਾਂ ਤੋਂ। ਰਹਾਉ।

ਲਿਖਿ—ਲਿਖ ਕੇ। ਦੇਖਿ—ਵੇਖ ਕੇ। ਅਘਾਈ—ਰੋਜ਼ ਜਾਂਦਾ ਹੈ। ੨।

ਨਿਰੰਤਰਿ—[ਨਿਰ-ਅੰਤਰ। ਅੰਤਰ-ਵਿੱਚ] ਵਿੱਚ ਤੋਂ ਬਿਨਾ, ਇਕ-ਰਸ। ਤੁਮਹਿ—ਤੂੰ ਹੀ। ਬੁਝਾਈ—ਸਮਝ ਦੇ ਦਿੱਤੀ। ਪਰਸਾਦਿ—ਕਿਰਪਾ ਨਾਲ। ਸਭ ਠਾਈ—ਸਭ ਥਾਈਂ। ੩।

ਗਿਆਨ—ਗਿਆਨਵਾਨ। ਧਿਆਨੀ—ਸੁਰਤਿ ਜੋੜਨ ਵਾਲਾ। ਸੁਭਾਈ—ਸੁਸ਼ਟ

ਪ੍ਰੇਮ ਵਾਲਾ । ਮਨ ਤੋ—ਮਨ ਤੋਂ । ੪ ।

ਅਰਥ :—ਹੇ ਸਾਰੇ ਗੁਣਾਂ ਦੇ ਖਜ਼ਾਨੇ ! ਹੇ ਸੁਖ ਦੇਣ ਵਾਲੇ ਮਾਲਕ ! ਤੇਰੀ ਵਡਿਆਈ ਸਭ ਤੋਂ ਉੱਚੀ ਹੈ (ਤੂੰ ਸਭਨਾਂ ਤੋਂ ਵੱਡਾ ਹੈਂ) । ਤੂੰ ਕਿਹੋ ਜਿਹਾ ਹੈਂ, ਕੇਡਾ ਵੱਡਾ ਹੈਂ—ਇਹ ਗੱਲ ਬਿਆਨ ਨਹੀਂ ਕੀਤੀ ਜਾ ਸਕਦੀ । ਰਹਾਉ ।

ਹੇ ਕਰਤਾਰ ! ਜਿਸ ਮਨੁੱਖ ਦੇ ਹਿਰਦੇ ਵਿਚ ਤੂੰ ਆ ਵੱਸਦਾ ਹੈਂ, ਉਸ ਦੀ ਤੂੰ ਹਰੇਕ ਆਸ ਪੂਰੀ ਕਰ ਦੇਂਦਾ ਹੈਂ । ਆਪਣੇ ਸੇਵਕ ਨੂੰ ਤੂੰ ਕਦੇ ਨਹੀਂ ਵਿੱਸਰਦਾ (ਤੇਰਾ ਸੇਵਕ ਤੈਨੂੰ ਕਦੇ ਨਹੀਂ ਭੁਲਾਂਦਾ), ਉਸ ਦੇ ਮਨ ਵਿਚ ਤੇਰੇ ਚਰਨਾਂ ਦੀ ਧੂੜ ਪਿਆਰੀ ਲੱਗਦੀ ਹੈ । ੧ ।

(ਪਰ, ਹੇ ਪ੍ਰਭੂ !) ਜੀਵ ਉਹੀ ਉਹੀ ਕਰਮ ਕਰਦਾ ਹੈ ਜਿਹੋ ਜਿਹੀ (ਆਗਿਆ) ਤੂੰ (ਉਸ ਦੇ ਮੱਥੇ ਤੇ) ਲਿਖ ਕੇ ਰੱਖ ਦਿੱਤੀ ਹੈ । ਆਪਣੇ ਸੇਵਕ ਨੂੰ ਤੂੰ ਆਪਣੀ ਸੇਵਾ-ਭਗਤੀ ਦੀ ਦਾਤਿ ਬਖਸ਼ੀ ਹੋਈ ਹੈ, (ਉਹ ਸੇਵਕ) ਤੇਰਾ ਦਰਸਨ ਕਰ ਕੇ ਰੱਜਿਆ ਰਹਿੰਦਾ ਹੈ । ੨ ।

ਹੇ ਪ੍ਰਭੂ ! ਜਿਸ ਮਨੁੱਖ ਨੂੰ ਤੂੰ ਆਪ ਸਮਝ ਬਖਸ਼ਦਾ ਹੈਂ, ਉਸ ਨੂੰ ਤੂੰ ਸਾਰੇ ਹੀ ਜੀਵਾਂ ਦੇ ਅੰਦਰ ਇਕ-ਰਸ ਸਮਾਇਆ ਦਿੱਸਦਾ ਹੈਂ । ਗੁਰੂ ਦੀ ਕਿਰਪਾ ਨਾਲ (ਉਸ ਮਨੁੱਖ ਦੇ ਅੰਦਰੋਂ) ਅਗਿਆਨਤਾ (ਦਾ ਹਨੇਰਾ) ਮਿਟ ਜਾਂਦਾ ਹੈ, ਉਸ ਦੀ ਸੋਭਾ ਸਭ ਥਾਈਂ ਪਸਰ ਜਾਂਦੀ ਹੈ । ੩ ।

ਹੇ ਨਾਨਕ ! ਆਖ—ਉਹੀ ਮਨੁੱਖ ਗਿਆਨਵਾਨ ਹੈ, ਉਹੀ ਮਨੁੱਖ ਸੁਰਤਿ-ਅੰਭਿਆਸੀ ਹੈ, ਉਹੀ ਮਨੁੱਖ ਪਿਆਰ-ਸੁਭਾਵ ਵਾਲਾ ਹੈ, ਜਿਸ ਮਨੁੱਖ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ । ਉਸ ਮਨੁੱਖ ਨੂੰ ਪਰਮਾਤਮਾ ਮਨ ਤੋਂ ਕਦੇ ਭੀ ਨਹੀਂ ਭੁੱਲਦਾ । ੪ । ੮ ।

ਸੋਰਠਿ ਮਹਲਾ ੫॥ ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥ ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥ ੧ ॥ ਮੇਰੇ ਮਨ ਸਾਧ ਸਰਣਿ ਛੁਟਕਾਰਾ ॥ ਬਿਨੁ ਗੁਰ ਪੂਰੇ ਜਨਮ ਮਰਣੁ ਨ ਰਹਈ ਫਿਰਿ ਆਵਤ ਬਾਰੇ ਬਾਰਾ ॥ ਰਹਾਉ ॥ ਓਹੁ ਜੁ ਭਰਮੁ ਭੁਲਾਵਾ ਕਹੀਅਤ ਤਿਨ ਮਹਿ ਉਰਝਿਓ ਸਗਲ ਸੰਸਾਰਾ ॥ ਪੂਰਨ ਭਗਤੁ ਪੁਰਖ ਸੁਆਮੀ ਕਾ ਸਰਬ ਥੋਕ ਤੇ ਨਿਆਰਾ ॥੨॥ ਨਿੰਦਉ ਨਾਹੀ ਕਾਹੂ ਬਾਤੈ ਏਹੁ ਖਸਮ ਕਾ ਕੀਆ ॥ ਜਾ ਕਉ ਕ੍ਰਿਪਾ ਕਰੀ ਪ੍ਰਭਿ ਮੇਰੈ ਮਿਲਿ ਸਾਧ ਸੰਗਤਿ ਨਾਉ ਲੀਆ ॥ ੩ ॥ ਪਾਰਬ੍ਰਹਮ ਪਰਮੇਸੁਰ ਸਤਿਗੁਰ ਸਭਨਾ ਕਰਤ

ਉਧਾਰਾ ॥ ਕਹੁ ਨਾਨਕ ਗੁਰ ਬਿਨੁ ਨਹੀ ਤਰੀਐ ਇਹੁ ਪੂਰਨ ਤਤੁ ਬੀਚਾਰਾ ॥
ੳ॥੬॥ [ਪੰਨਾ ੬੧੦]

ਪਦ ਅਰਥ :- ਸਮਗ੍ਰੀ-ਰਚਨਾ, ਦੁਨੀਆ। ਮੋਹਿ-ਮੋਹ ਵਿਚ। ਵਿਆਪੀ-
ਫਸੀ ਹੋਈ ਹੈ। ਕਥ-ਕਥੇ। ਸੁਧੁ-ਪਵਿੱਤ੍ਰ। ਕਾਹੂ ਜਤਨਾ-ਕਿਸੇ ਭੀ ਜਤਨ ਨਾਲ।
ਓੜਕਿ-ਅਸੀਰ ਤਕ, ਸਿਰੇ ਤਕ, ਪ੍ਰਭੂ ਤਕ। ਕੋ-ਕੋਈ ਭੀ। ੧।

ਮਨ-ਹੇ ਮਨ ! ਛੁਟਕਾਰਾ-ਮੋਹ ਤੋਂ ਖਲਾਸੀ। ਸਾਧ-ਗੁਰੂ। ਨ ਰਹਈ-ਨਹੀਂ
ਮੁੱਕਦਾ। ਬਾਰੇ ਬਾਰਾ-ਮੁੜ ਮੁੜ। ਰਹਾਉ।

ਭਰਮੁ-ਭਟਕਣਾ। ਭੁਲਾਵਾ-ਭੁਲੇਖਾ। ਤਿਨ ਮਹਿ-ਉਹਨਾਂ (ਭਰਮ ਭੁਲਾਵਿਆਂ)
ਵਿਚ। ਪੁਰਖ-ਸਰਬ-ਵਿਆਪਕ। ਬੋਕ-ਪਦਾਰਥ। ਤੇ-ਤੋਂ। ਨਿਆਰਾ-ਵੱਖਰਾ। ੨।
ਨਿੰਦਉ-ਨਿੰਦਉਂ, ਮੈਂ ਨਿੰਦਦਾ। ਕਾਹੂ ਬਾਤੈ-ਕਿਸੇ ਭੀ ਗੱਲੇ। ਏਹੁ-ਇਹ
(ਸੰਸਾਰ)। ਪ੍ਰਭਿ-ਪ੍ਰਭੂ ਨੇ। ਮਿਲਿ-ਮਿਲ ਕੇ। ੩।

ਨਹੀ ਤਰੀਐ-ਪਾਰ ਨਹੀਂ ਲੰਘ ਸਕੀਦਾ। ਤਤੁ-ਅਸਲੀਅਤ। ੪।

ਅਰਥ :- ਹੇ ਮੇਰੇ ਮਨ ! ਗੁਰੂ ਦੀ ਸਰਨ ਪਿਆਂ ਹੀ (ਮੋਹ ਤੋਂ) ਖਲਾਸੀ ਹੋ
ਸਕਦੀ ਹੈ। ਪੂਰੇ ਗੁਰੂ ਤੋਂ ਬਿਨਾ (ਜੀਵ ਦਾ) ਜਨਮ ਮਰਨ (ਦਾ ਗੋੜ) ਨਹੀਂ ਮੁੱਕਦਾ,
(ਜੀਵ) ਮੁੜ ਮੁੜ (ਜਗਤ ਵਿਚ) ਆਉਂਦਾ ਰਹਿੰਦਾ ਹੈ। ਰਹਾਉ।

ਹੇ ਭਾਈ ! ਸਾਰੀ ਦੁਨੀਆ ਮੋਹ ਵਿਚ ਫਸੀ ਹੋਈ ਹੈ (ਇਸ ਦੇ ਕਾਰਨ) ਕਦੇ
(ਜੀਵ) ਅਹੰਕਾਰ ਵਿਚ ਆ ਜਾਂਦੇ ਹਨ, ਕਦੇ ਘਬਰਾਹਟ ਵਿਚ ਪੈ ਜਾਂਦੇ ਹਨ। ਆਪਣੇ
ਕਿਸੇ ਭੀ ਜਤਨ ਨਾਲ (ਮੋਹ ਦੀ ਮੈਲ ਤੋਂ) ਪਵਿੱਤ੍ਰ ਨਹੀਂ ਹੋ ਸਕੀਦਾ। ਕੋਈ ਭੀ ਮਨੁੱਖ
(ਆਪਣੇ ਜਤਨ ਨਾਲ ਮੋਹ ਦੇ) ਪਾਰਲੇ ਬੰਨੇ ਨਹੀਂ ਪਹੁੰਚ ਸਕਦਾ। ੧।

ਜਿਸ ਮਾਨਸਕ ਹਾਲਤ ਨੂੰ 'ਭਰਮ ਭੁਲਾਵਾ' ਆਖੀਦਾ ਹੈ, ਸਾਰਾ ਜਗਤ ਉਹਨਾਂ
(ਭਰਮ ਭੁਲਾਵਿਆਂ ਵਿਚ) ਫਸਿਆ ਪਿਆ ਹੈ। ਪਰੰਤੂ ਸਰਬ-ਵਿਆਪਕ ਮਾਲਕ-ਪ੍ਰਭੂ
ਦਾ ਪੂਰਨ ਭਗਤ (ਦੁਨੀਆਂ ਦੇ) ਸਾਰੇ ਪਦਾਰਥਾਂ (ਦੇ ਮੋਹ) ਤੋਂ ਵੱਖਰਾ ਰਹਿੰਦਾ ਹੈ। ੨।

ਫਿਰ ਭੀ, ਹੇ ਭਾਈ ! ਇਹ ਸਾਰਾ ਜਗਤ ਮਾਲਕ-ਪ੍ਰਭੂ ਦਾ ਪੈਦਾ ਕੀਤਾ ਹੋਇਆ
ਹੈ, ਮੈਂ ਇਸ ਨੂੰ ਕਿਸੇ ਗੱਲੇ ਭੀ ਮਾੜਾ ਨਹੀਂ ਆਖ ਸਕਦਾ। ਹਾਂ, ਜਿਸ ਮਨੁੱਖ ਉਤੇ
ਮੇਰੇ ਪ੍ਰਭੂ ਨੇ ਮੋਹਰ ਕਰ ਦਿਤੀ, ਉਹ ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ
ਜਪਦਾ ਹੈ, (ਤੇ, ਮੋਹ ਤੋਂ ਬਚ ਨਿਕਲਦਾ ਹੈ)। ੩।

ਹੇ ਨਾਨਕ ! ਆਖ-ਅਸਾਂ ਇਹ ਪੂਰੀ ਅਸਲੀਅਤ ਵਿਚਾਰ ਲਈ ਹੈ ਕਿ ਗੁਰੂ
ਦੀ ਸਰਨ ਪੈਣ ਤੋਂ ਬਿਨਾ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੀਦਾ। (ਜੇਹੜੇ
ਮਨੁੱਖ ਗੁਰੂ ਦੀ ਸਰਨ ਪੈਂਦੇ ਹਨ) ਪਰਮਾਤਮਾ ਦਾ ਰੂਪ ਗੁਰੂ ਉਹਨਾਂ ਸਭਨਾਂ ਦਾ

ਪਾਰ-ਉਤਾਰਾ ਕਰ ਦੇਂਦਾ ਹੈ । ੪ । ੮ ।

ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ
ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ
ਉਤਾਰਾ ॥ ੧ ॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ
ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥ ਮੁਕਤਿ ਭੁਗਤਿ
ਜੁਗਤਿ ਸਚੁ ਪਾਈਐ ਸਰਬ ਸੁਖਾ ਕਾ ਦਾਤਾ ॥ ਅਪੁਨੇ ਦਾਸ ਕਉ ਭਗਤਿ
ਦਾਨੁ ਦੇਵੈ ਪੂਰਨ ਪੁਰਖੁ ਬਿਧਾਤਾ ॥ ੨ ॥ ਸੁਵਣੀ ਸੁਣੀਐ ਰਸਨਾ ਗਾਈਐ
ਹਿਰਦੈ ਧਿਆਈਐ ਸੋਈ ॥ ਕਰਣ ਕਾਰਣ ਸਮਰਥ ਸੁਆਮੀ ਜਾ ਤੇ
ਬ੍ਰਿਥਾ ਨ ਕੋਈ ॥ ੩ ॥ ਵਡੈ ਭਾਗਿ ਰਤਨੇ ਜਨਮੁ ਪਾਇਆ ਕਰਹੁ ਕ੍ਰਿਪਾ
ਕਿਰਪਾਲਾ ॥ ਸਾਧ ਸੰਗਿ ਨਾਨਕੁ ਗੁਣ ਗਾਵੈ ਸਿਮਰੈ ਸਦਾ ਗੁਪਾਲਾ ॥
੪ ॥ ੧੦ ॥ [ਪੰਨਾ ੬੧੧]

ਪਦ ਅਰਥ :- ਖੋਜਤ-ਖੋਜਦਿਆਂ । ਖੋਜਿ-ਖੋਜ ਕੇ । ਤਤੁ-ਅਸਲੀਅਤ ।
ਸਾਰਾ-ਸੁਸ਼ੋਫਤ । ਕਿਲਬਿਖ-ਪਾਪ । ਨਿਮਖ-ਅੱਖ ਬਮਕਣ ਜਿਤਨਾ ਸਮਾ । ਗੁਰਮੁਖਿ
-ਗੁਰੂ ਦੀ ਸ਼ਰਨ ਪੈ ਕੇ । ੧ ।

ਪੁਰਖ ਗਿਆਨੀ-ਹੇ ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖ ! ਸੁਣਿ ਸੁਣਿ-
ਮੁੜ ਮੁੜ ਸੁਣ ਕੇ । । ਤ੍ਰਿਪਤਿ-ਰਜੇਵਾਂ, ਸੰਤੋਖ । ਸਾਧੂ-ਗੁਰੂ । ਅੰਮ੍ਰਿਤ ਬਾਨੀ-ਆਤਮਕ
ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ । ਰਹਾਉ ।

ਮੁਕਤਿ-(ਮਾਇਆ ਦੇ ਮੋਹ ਤੋਂ) ਖਲਾਸੀ । ਭੁਗਤਿ-(ਆਤਮਾ ਦੀ) ਖੁਰਾਕ ।
ਜੁਗਤਿ-ਜੀਉਣ ਦਾ ਸੁਚੱਜਾ ਢੰਗ । ਸਚੁ-ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ।
ਕਉ-ਨੂੰ । ਪੂਰਨ-ਸਰਬ-ਵਿਆਪਕ । ਬਿਧਾਤਾ-ਕਰਤਾਰ । ੨ ।

ਸੁਵਣੀ-ਕੰਨਾਂ ਨਾਲ । ਰਸਨਾ-ਜੀਭ (ਨਾਲ) । ਸੋਈ-ਉਹ (ਪ੍ਰਭੂ) ਹੀ । ਕਰਣ
ਕਾਰਣ-ਜਗਤ ਦਾ ਮੂਲ । ਜਾ ਤੇ-ਜਿਸ ਤੋਂ, ਜਿਸ (ਦੇ ਦਰ) ਤੋਂ । ਬ੍ਰਿਥਾ-ਖ਼ਾਲੀ । ੩ ।

ਭਾਗਿ-ਕਿਸਮਤ ਨਾਲ । ਕਿਰਪਾਲਾ-ਹੇ ਕਿਰਪਾਲ ! ਗਾਵੈ-ਗਾਉਂਦਾ ਰਹੇ ।
ਗੁਪਾਲਾ-[ਅਸਲ ਲਫਜ਼ 'ਗੋਪਾਲ' ਹੈ, ਇਥੇ 'ਗੁਪਾਲ' ਪੜ੍ਹਨਾ ਹੈ] ਹੇ ਗੁਪਾਲ ! ੪ ।

ਅਰਥ :- ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ ! (ਸਦਾ) ਪਰਮਾਤਮਾ
ਦਾ ਨਾਮ-ਰਸ ਪੀਆ ਕਰ । (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ
ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ
ਸੰਤੋਖ ਹਾਸਲ ਕਰ ਲੈਂਦਾ ਹੈ । ਰਹਾਉ ।

ਹੇ ਭਾਈ ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (-ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ। ੧।

ਹੇ ਭਾਈ ! ਸਾਰੇ ਸੁਖਾਂ ਦਾ ਦੇਣ ਵਾਲਾ, ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਜੇ ਮਿਲ ਪਏ, ਤਾਂ ਇਹੀ ਹੈ ਵਿਕਾਰਾਂ ਤੋਂ ਖਲਾਸੀ (ਦਾ ਮੂਲ), ਇਹੀ ਹੈ (ਆਤਮਾ ਦੀ) ਖੁਰਾਕ, ਇਹੀ ਹੈ ਜੀਉਣ ਦਾ ਸੁਚੱਜਾ ਢੰਗ। ਉਹ ਸਰਬ-ਵਿਆਪਕ ਸਿਰਜਣਹਾਰ ਪ੍ਰਭੂ ਭਗਤੀ ਦਾ (ਇਹ) ਦਾਨ ਆਪਣੇ ਸੇਵਕ ਨੂੰ (ਹੀ) ਬਖਸ਼ਦਾ ਹੈ। ੨।

ਹੇ ਭਾਈ ! ਜਿਸ ਜਗਤ ਦੇ ਮੂਲ ਸਭ ਤਾਕਤਾਂ ਦੇ ਮਾਲਕ ਪ੍ਰਭੂ ਦੇ ਦਰ ਤੋਂ ਕੋਈ ਜੀਵ ਖ਼ਾਲੀ-ਹੱਥ ਨਹੀਂ ਜਾਂਦਾ, ਉਸ (ਦੇ) ਹੀ (ਨਾਮ) ਨੂੰ ਕੰਨਾਂ ਨਾਲ ਸੁਣਨਾ ਚਾਹੀਦਾ ਹੈ, ਜੀਭ ਨਾਲ ਗਾਣਾ ਚਾਹੀਦਾ ਹੈ, ਹਿਰਦੇ ਵਿਚ ਆਰਾਧਣਾ ਚਾਹੀਦਾ ਹੈ। ੩।

ਹੇ ਗੋਪਾਲ ! ਹੇ ਕਿਰਪਾਲ ! ਵੁਡੀ ਕਿਸਮਤ ਨਾਲ ਇਹ ਸ੍ਰੇਸ਼ਟ ਮਨੁੱਖਾ ਜਨਮ ਲੱਭਾ ਹੈ (ਹੁਣ) ਮੋਹਰ ਕਰ, (ਤੈਰਾ ਸੇਵਕ) ਨਾਨਕ ਸਾਧ ਸੰਗਤਿ ਵਿਚ ਰਹਿ ਕੇ ਤੇਰੇ ਗੁਣ ਗਾਂਦਾ ਰਹੇ, ਤੈਰਾ ਨਾਮ ਸਦਾ ਸਿਮਰਦਾ ਰਹੇ। ੪। ੧੦।

ਸੋਰਠਿ ਮਹਲਾ ੫ ॥ ਕਰਿ ਇਸਨਾਨੁ ਸਿਮਰਿ ਪ੍ਰਭੁ ਅਪਨਾ ਮਨ ਤਨ ਭਏ ਅਰੋਗਾ ॥ ਕੋਟਿ ਬਿਘਨ ਲਾਥੇ ਪ੍ਰਭ ਸਰਣਾ ਪ੍ਰਗਟੇ ਭਲੇ ਸੰਜੋਗਾ ॥

੧॥ ਪ੍ਰਭ ਬਾਣੀ ਸਬਦੁ ਸੁਭਾਖਿਆ ॥ ਗਾਵਹੁ ਸੁਣਹੁ ਪੜਹੁ ਨਿਤ ਭਾਈ ਗੁਰ ਪੂਰੈ ਤੂ ਰਾਖਿਆ ॥ ਰਹਾਉ ॥ ਸਾਰਾ ਸਾਹਿਬੁ ਅਮਿਤਿ ਵਡਾਈ ਭਗਤਿ ਵਛਲ ਦਇਆਲਾ ॥ ਸੰਤਾ ਕੀ ਪੈਜ ਰਖਦਾ ਆਇਆ ਆਦਿ ਬਿਰਦੁ ਪ੍ਰਤਿਪਾਲਾ ॥ ੨ ॥ ਹਰਿ ਅੰਮ੍ਰਿਤ ਨਾਮੁ ਭੋਜਨੁ ਨਿਤ ਭੁੰਚਹੁ ਸਰਬ ਵੇਲਾ ਮੁਖਿ ਪਾਵਹੁ ॥ ਜਰਾ ਮਰਾ ਤਾਪੁ ਸਭੁ ਨਾਠਾ ਗੁਣ ਗੋਬਿੰਦ ਨਿਤ ਗਾਵਹੁ ॥ ੩ ॥ ਸੁਣੀ ਅਰਦਾਸਿ ਸੁਆਮੀ ਮੇਰੈ ਸਰਬ ਕਲਾ ਬਣਿ ਆਈ ॥ ਪ੍ਰਗਟ ਭਈ ਸਗਲੇ ਜੁਗ ਅੰਤਰਿ ਗੁਰ ਨਾਨਕ ਕੀ ਵਡਿਆਈ ॥ ੪ ॥ ੧੧ ॥ [੬੧੧]

ਪਦ ਅਰਥ :- ਕਰਿ-ਕਰ ਕੇ। ਸਿਮਰਿ-ਸਿਮਰ ਕੇ। ਅਰੋਗਾ-ਨਰੋਏ। ਕੋਟਿ-ਕੋਟਾਂ। ਵਿਘਨ-(ਜ਼ਿੰਦਗੀ ਦੇ ਰਾਹ ਵਿਚ) ਰੁਕਾਵਟਾਂ। ਪ੍ਰਗਟੇ-ਉੱਘੜ ਪੈਂਦੇ ਹਨ। ਭਲੇ ਸੰਜੋਗਾ-ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ। ੧।

ਪ੍ਰਭ ਬਾਣੀ-ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ। ਸੁਭਾਖਿਆ-ਸੋਹਣਾ ਉਚਾਰਿਆ ਹੋਇਆ। ਭਾਈ-ਹੇ ਭਾਈ ! ਤੂ-ਤੈਨੂੰ। ਗੁਰ ਪੂਰੈ-ਪੂਰੇ ਗੁਰੂ ਨੇ। ਰਾਖਿਆ-

(ਜੀਵਨ-ਵਿਘਨਾਂ ਤੋਂ) ਬਚਾ ਲਿਆ । ਰਹਾਉ ।

ਸਾਚਾ—ਸਦਾ ਕਾਇਮ ਰਹਿਣ ਵਾਲਾ । ਅਮਿਤਿ—[ਮਿਤਿ—ਮਾਪ, ਹੱਦ] ਜਿਸ ਦੀ ਮਿਣਤੀ ਦੱਸੀ ਨਾਂਹ ਜਾ ਸਕੇ । ਵਛਲ—ਪਿਆਰ ਕਰਨ ਵਾਲਾ । ਪੈਜ—ਇੱਜ਼ਤ । ਆਦਿ—ਸ਼ੁਰੂ ਤੋਂ । ਬਿਰਦੁ—ਮੁੱਢ-ਕਦੀਮਾਂ ਦਾ ਸੁਭਾਉ । ੨।

ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ । ਭੁੰਚਹੁ—ਖਾਵੋ । ਮੁਖਿ—ਮੂੰਹ ਵਿਚ । ਜਰਾ—(ਆਤਮਕ ਜੀਵਨ ਨੂੰ) ਬੁਢੇਪਾ । ਮਰਾ—ਮੌਤ, ਆਤਮਕ ਮੌਤ । ਤਾਪੁ—ਦੁੱਖ ਕਲੇਸ਼ । ੩।

ਸੁਆਮੀ ਮੇਰੇ—ਮੇਰੇ ਮਾਲਕ ਨੇ । ਸਰਬ ਕਲਾ—ਸਾਰੀ ਤਾਕਤ, ('ਕੋਟਿ ਬਿਘਨ' ਦਾ ਟਾਕਰਾ ਕਰਨ ਲਈ) ਸਾਰੀ ਸ਼ਕਤੀ । ਬਣਿ ਆਈ—ਪੈਦਾ ਹੋ ਜਾਂਦੀ ਹੈ । ਸਗਲੇ ਜੁਗ ਅੰਤਰਿ—ਸਾਰੇ ਜੁਗਾਂ ਵਿਚ, ਸਦਾ ਹੀ । ਗੁਰ ਨਾਨਕ ਕੀ—ਹੇ ਨਾਨਕ ! ਗੁਰੂ ਦੀ । ੪।

ਅਰਥ :—ਹੇ ਭਾਈ ! (ਗੁਰੂ ਨੇ ਆਪਣਾ) ਸ਼ਬਦ ਸੋਹਣਾ ਉਚਾਰਿਆ ਹੋਇਆ ਹੈ, (ਇਹ ਸ਼ਬਦ) ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ ਹੈ । (ਇਸ ਸ਼ਬਦ ਨੂੰ) ਸਦਾ ਗਾਂਦੇ ਰਹੋ, ਸੁਣਦੇ ਰਹੋ, ਪੜ੍ਹਦੇ ਰਹੋ, (ਜੇ ਇਹ ਉੱਦਮ ਕਰਦਾ ਰਹੇਂਗਾ, ਤਾਂ ਯਕੀਨ ਰੱਖ) ਪੂਰੇ ਗੁਰੂ ਨੇ ਤੈਨੂੰ (ਜੀਵਨ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚਾ ਲਿਆ । ਰਹਾਉ ।

(ਹੇ ਭਾਈ ! ਅੰਮ੍ਰਿਤ ਵੇਲੇ) ਇਸ਼ਨਾਨ ਕਰ ਕੇ, ਆਪਣੇ ਪ੍ਰਭੂ ਦਾ ਨਾਮ ਸਿਮਰ ਕੇ ਮਨ ਅਤੇ ਸਰੀਰ ਨਰੋਏ ਹੋ ਜਾਂਦੇ ਹਨ (ਕਿਉਂਕਿ) ਪ੍ਰਭੂ ਦੀ ਸਰਨ ਪਿਆਂ (ਜੀਵਨ ਦੇ ਰਾਹ ਵਿਚ ਆਉਣ ਵਾਲੀਆਂ) ਕੁੜ੍ਹਾਂ ਰੁਕਾਵਟਾਂ ਦੂਰ ਹੋ ਜਾਂਦੀਆਂ ਹਨ, ਤੇ, ਪ੍ਰਭੂ ਨਾਲ ਮਿਲਾਪ ਦੇ ਚੰਗੇ ਅਵਸਰ ਉੱਪਰ ਪੈਂਦੇ ਹਨ । ੧।

ਹੇ ਭਾਈ ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੀ ਬਜ਼ੁਰਗੀ ਮਿਣੀ ਨਹੀਂ ਜਾ ਸਕਦੀ, ਉਹ ਭਗਤੀ ਨਾਲ ਪਿਆਰ ਕਰਨ ਵਾਲਾ ਹੈ, ਉਹ ਦਇਆ ਦਾ ਸੋਮਾ ਹੈ, ਆਪਣੇ ਸੰਤਾਂ ਦੀ ਇੱਜ਼ਤ ਉਹ (ਸਦਾ ਤੋਂ ਹੀ) ਰੱਖਦਾ ਆਇਆ ਹੈ, ਆਪਣਾ ਇਹ ਮੁੱਢ-ਕਦੀਮਾਂ ਦਾ ਸੁਭਾਉ ਉਹ ਸ਼ੁਰੂ ਤੋਂ ਹੀ ਪਾਲਦਾ ਆ ਰਿਹਾ ਹੈ । ੨।

ਹੇ ਭਾਈ ! ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ, ਇਹ (ਆਤਮਕ) ਖੁਰਾਕ ਸਦਾ ਖਾਂਦੇ ਰਹੋ, ਹਰ ਵੇਲੇ ਆਪਣੇ ਮੂੰਹ ਵਿਚ ਪਾਂਦੇ ਰਹੋ । ਹੇ ਭਾਈ ! ਗੌਬਿੰਦ ਦੇ ਗੁਣ ਸਦਾ ਗਾਂਦੇ ਰਹੋ, (ਆਤਮਕ ਜੀਵਨ ਨੂੰ) ਨਾਂਹ ਬੁਢੇਪਾ ਆਵੇਗਾ ਨਾ ਮੌਤ ਆਵੇਗੀ, ਹਰੇਕ ਦੁੱਖ-ਕਲੇਸ਼ ਦੂਰ ਹੋ ਜਾਇਗਾ । ੩।

ਹੇ ਭਾਈ ! (ਜਿਸ ਭੀ ਮਨੁੱਖ ਨੇ ਗੁਰੂ ਦੇ ਸ਼ਬਦ ਦਾ ਆਸਰਾ ਲੈ ਕੇ ਪ੍ਰਭੂ ਦਾ ਨਾਮ

ਲੈਣਾ ਚਾਹੀਦਾ ਹੈ, ਹਰਿ-ਨਾਮ ਹਿਰਦੇ ਵਿਚ ਵਸਾਣਾ ਚਾਹੀਦਾ ਹੈ—ਇਹੀ ਮਨੁੱਖਾ ਜਨਮ ਦਾ ਲਾਭ ਹੈ। ਜੇਹੜਾ ਮਨੁੱਖ ਹਰ ਵੇਲੇ ਪ੍ਰਭੂ ਦਾ ਨਾਮ ਉਚਾਰਦਾ ਹੈ, ਉਹ (ਆਪਣੇ ਅੰਦਰ ਆਤਮਕ) ਗੁਣ ਇਕੱਠੇ ਕਰ ਕੇ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ, (ਇਸ ਤਰ੍ਹਾਂ ਉਸ ਦੇ ਸਾਰੇ) ਔਗਣ ਦੂਰ ਹੋ ਜਾਂਦੇ ਹਨ।

ਹੇ ਭਾਈ ! ਜਿਸ ਮਨੁੱਖ ਨੇ ਗੁਰੂ ਦੀ ਸਿੱਖਿਆ ਹਾਸਲ ਕਰ ਲਈ, ਉਸ ਨੂੰ ਬੜੀ ਵਿੱਚਿਤ ਪ੍ਰਾਪਤ ਹੋਈ। ਹੇ ਭਾਈ ! ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਜੁੜ ਕੇ ਹਰਿ-ਨਾਮ-ਰਸ ਪੀਣਾ ਚਾਹੀਦਾ ਹੈ। ਹੇ ਨਾਨਕ ! ਪਰਮਾਤਮਾ ਦੀ ਭਗਤੀ ਇਕ ਅਸਚਰਜ ਦਾਤਿ ਹੈ, ਪਰ ਕਿਸੇ ਵਿਰਲੇ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਭਗਤੀ ਕੀਤੀ ਹੈ। ੧।

ਗੁਰਮੁਖਿ ਖੇਤੀ ਹਰਿ ਅੰਤਰਿ ਬੀਜੀਐ ਹਰਿ ਲੀਜੈ ਸਰੀਰਿ ਜਮਾਏ
ਰਾਮ ॥ ਆਪਣੇ ਘਰ ਅੰਦਰਿ ਰਸੁ ਭੁੰਚੁ ਤੂ ਲਾਹਾ ਲੈ ਪਰਥਾਏ ਰਾਮ ॥
ਲਾਹਾ ਪਰਥਾਏ ਹਰਿ ਮੰਨਿ ਵਸਾਏ ਧਨੁ ਖੇਤੀ ਵਾਪਾਰਾ ॥ ਹਰਿਨਾਮੁ
ਧਿਆਏ ਮੰਨਿ ਵਸਾਏ ਬੂਝੈ ਗੁਰ ਬੀਚਾਰਾ ॥ ਮਨਮੁਖ ਖੇਤੀ ਵਣਜੁ ਕਰਿ
ਥਾਕੇ ਤ੍ਰਿਸਨਾ ਭੁਖ ਨ ਜਾਏ ॥ ਨਾਨਕ ਨਾਮੁ ਬੀਜਿ ਮਨ ਅੰਦਰਿ ਸਚੈ
ਸਬਦਿ ਸੁਭਾਏ ॥ ੨ ॥

ਪਦ ਅਰਥ :—ਗੁਰਮੁਖਿ—ਗੁਰੂ ਦੇ ਸਨਮੁਖ ਰਹਿ ਕੇ। ਅੰਤਰਿ—(ਮਨ ਦੇ) ਅੰਦਰ। ਸਰੀਰਿ—ਸਰੀਰ ਵਿਚ, ਹਿਰਦੇ ਵਿਚ। ਲੀਜੈ ਜਮਾਏ—ਜਮਾਇ ਲੀਜੈ, ਉਗਾ ਲੈਣੀ ਚਾਹੀਦੀ ਹੈ। ਘਰ—ਭਿਰਦਾ। ਭੁੰਚੁ—ਖਾਹ। ਲਾਹਾ—ਲਾਭ। ਪਰ ਥਾਏ—ਪਰ ਲੋਕ ਦਾ। ਮੰਨਿ—ਮਨਿ, ਮਨ ਵਿਚ। ਧਨੁ—ਧੰਨੁ, ਸਲਾਹੁਣ-ਜੋਗ। ਬੂਝੈ—(ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ। ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ। ਨ ਜਾਏ—ਦੂਰ ਨਹੀਂ ਹੁੰਦੀ। ਸੁਭਾਏ—ਸੁਭਾਇ, ਪ੍ਰੇਮ ਨਾਲ। ਸਬਦਿ—ਸ਼ਬਦ ਵਿਚ (ਜੁੜ ਕੇ)। ੨।

ਅਰਥ :—ਹੇ ਭਾਈ ! ਗੁਰੂ ਦੇ ਸਨਮੁਖ ਰਹਿ ਕੇ ਹਰਿ-ਨਾਮ ਦੀ ਖੇਤੀ ਆਪਣੇ ਮਨ ਵਿਚ ਬੀਜਣੀ ਚਾਹੀਦੀ ਹੈ, ਹਰਿ-ਨਾਮ ਬੀਜ ਆਪਣੇ ਹਿਰਦੇ ਵਿਚ ਉਗਾਣਾ ਚਾਹੀਦਾ ਹੈ। ਹੇ ਭਾਈ ! ਤੂੰ ਆਪਣੇ ਹਿਰਦੇ ਵਿਚ ਹਰਿ-ਨਾਮ ਦਾ ਸੁਆਦ ਚੱਖਿਆ ਕਰ, ਤੇ, ਇਸ ਤਰ੍ਹਾਂ ਪਰ ਲੋਕ ਦਾ ਲਾਭ ਖੱਟ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਪਰ ਲੋਕ ਦਾ ਲਾਭ ਖੱਟ ਲੈਂਦਾ ਹੈ, ਉਸ ਦੀ ਨਾਮ-ਖੇਤੀ ਉਸ ਦਾ ਨਾਮ-ਵਪਾਰ ਸਲਾਹੁਣ-ਜੋਗ ਹੈ। ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ, ਜੇਹੜਾ ਹਰਿ-ਨਾਮ ਆਪਣੇ ਮਨ ਵਿਚ ਵਸਾਂਦਾ ਹੈ ਉਹ ਗੁਰ-ਸ਼ਬਦ ਦੀ

ਵਿਚਾਰ ਦੀ ਬਰਕਤਿ ਨਾਲ (ਆਤਮਕ ਜੀਵਨ ਨੂੰ) ਸਮਝ ਲੈਂਦਾ ਹੈ ।

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨਿਰੀ ਸੰਸਾਰਕ ਖੇਤੀ ਨਿਰਾ ਸੰਸਾਰਕ ਵਣਜ ਕਰ ਕੇ ਥੱਕ ਜਾਂਦੇ ਹਨ, ਉਹਨਾਂ ਦੀ ਮਾਇਆ ਦੀ ਤ੍ਰੇਹ ਨਹੀਂ ਮਿਟਦੀ, ਮਾਇਆ ਦੀ ਭੁੱਖ ਨਹੀਂ ਦੂਰ ਹੁੰਦੀ । ਹੇ ਨਾਨਕ ! (ਆਖ—ਹੇ ਭਾਈ !) ਤੂੰ ਪ੍ਰੇਮ ਨਾਲ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਜੁੜ ਕੇ ਆਪਣੇ ਮਨ ਵਿਚ ਪਰਮਾਤਮਾ ਦਾ ਨਾਮ-ਬੀਜ ਬੀਜਿਆ ਕਰ । ੨।

ਹਰਿ ਵਾਪਾਰਿ ਸੇ ਜਨ ਲਾਗੇ ਜਿਨਾ ਮਸਤਕਿ ਮਣੀ ਵਡਭਾਗੇ ਰਾਮ॥
ਗੁਰਮਤੀ ਮਨੁ ਨਿਜ ਘਰਿ ਵਸਿਆ ਸਚੈ ਸਬਦਿ ਬੈਰਾਗੇ ਰਾਮ ॥ ਮੁਖਿ
ਮਸਤਕਿ ਭਾਗੇ ਸਚਿ ਬੈਰਾਗੇ ਸਾਚਿ ਰਤੇ ਵਿਚਾਰੀ ॥ ਨਾਮ ਬਿਨਾ ਸਭੁ
ਜਗੁ ਬਉਰਾਨਾ ਸਬਦੇ ਹਉਮੈ ਮਾਰੀ ॥ ਸਾਚੈ ਸਬਦਿ ਲਾਗਿ ਮਤਿ ਉਪਜੈ
ਗੁਰਮੁਖਿ ਨਾਮੁ ਸੁਹਾਗੇ ॥ ਨਾਨਕ ਸਬਦਿ ਮਿਲੈ ਭਉ ਭੰਜਨੁ ਹਰਿ ਰਾਵੈ
ਮਸਤਕਿ ਭਾਗੇ ॥ ੩ ॥ [ਪੰਨਾ ੫੬੮]

ਪਦ ਅਰਥ :—ਵਾਪਾਰਿ—ਵਪਾਰ ਵਿਚ । ਮਸਤਕਿ—ਮੱਥੇ ਉੱਤੇ । ਨਿਜ ਘਰਿ—
ਪ੍ਰਭੂ ਦੀ ਹਜ਼ੂਰੀ ਵਿਚ । ਬੈਰਾਗੇ—ਲਗਨ । ਸਚਿ—ਸਦਾ-ਬਿਰ ਪ੍ਰਭੂ ਵਿਚ । ਵੀਚਾਰੀ—
ਵਿਚਾਰਵਾਨ । ਬਉਰਾਨਾ—ਬੱਲਾ, ਕਮਲਾ । ਸਬਦੇ—ਸ਼ਬਦ ਦੀ ਰਾਹੀਂ ਹੀ । ਸੁਹਾਗੇ—
[ਅਸਲ ਲਫਜ਼ 'ਸੋਹਾਗੇ' ਹੈ, ਇਥੇ 'ਸੁਹਾਗੇ' ਪੜ੍ਹਨਾ ਹੈ । ਅੱਖਰ 'ਸ' ਦੇ ਨਾਲ ਦੋ
ਲਗਾਂ—, _] । ਭਉ ਭੰਜਨੁ—ਡਰ ਨਾਸ ਕਰਨ ਵਾਲਾ । ੩।

ਅਰਥ :—ਹੇ ਭਾਈ ! ਹਰਿ-ਨਾਮ ਸਿਮਰਨ ਦੇ ਵਪਾਰ ਵਿਚ ਉਹ ਮਨੁੱਖ ਹੀ
ਲੱਗਦੇ ਹਨ ਜਿਨ੍ਹਾਂ ਦੇ ਮੱਥੇ ਉਤੇ ਵ੍ਰਤੀ ਕਿਸਮਤਿ ਦੀ ਮਣੀ ਚਮਕ ਪੈਂਦੀ ਹੈ । ਗੁਰੂ ਦੀ
ਮਤਿ ਦੀ ਬਰਕਤਿ ਨਾਲ ਉਹਨਾਂ ਦਾ ਮਨ ਪ੍ਰਭੂ ਦੀ ਹਜ਼ੂਰੀ ਵਿਚ ਟਿਕ ਜਾਂਦਾ ਹੈ ਸਦਾ-
ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਦੀ ਰਾਹੀਂ ਉਹਨਾਂ ਨੂੰ ਹਰਿ-ਨਾਮ ਦੀ ਲਗਨ
ਲੱਗ ਜਾਂਦੀ ਹੈ । ਜਿਨ੍ਹਾਂ ਮਨੁੱਖਾਂ ਦੇ ਮੂੰਹ ਉਤੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ, ਸਦਾ-
ਬਿਰ ਹਰੀ ਵਿਚ ਉਹਨਾਂ ਦੀ ਲਗਨ ਲੱਗ ਜਾਂਦੀ ਹੈ, ਸਦਾ-ਬਿਰ ਪ੍ਰਭੂ (ਦੇ ਪ੍ਰੇਮ-ਰੰਗ)
ਵਿਚ ਰੰਗੀਜ ਕੇ ਉਹ ਵਿਚਾਰਵਾਨ ਬਣ ਜਾਂਦੇ ਹਨ ।

ਪਰ, ਹੇ ਭਾਈ ! ਪਰਮਾਤਮਾ ਦੇ ਨਾਮ ਤੋਂ ਬਿਨਾ ਸਾਰਾ ਜਗਤ (ਹਉਮੈ ਵਿਚ)
ਬੱਲਾ ਹੋਇਆ ਫਿਰਦਾ ਹੈ (ਇਹ) ਹਉਮੈ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਦੂਰ ਕੀਤੀ ਜਾ
ਸਕਦੀ ਹੈ ।

ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਜੁੜ ਕੇ (ਮਨੁੱਖ ਦੇ ਅੰਦਰ

ਕਰਿ ਵਰਨਉ ਕਿਆ ਜਾਨਾ ਹੋਇ ਕੈਸੋ ਰੇ ॥ ਕਰਉ ਬੇਨਤੀ ਸਤਿਗੁਰ
ਅਪੁਨੇ ਮੈ ਮੂਰਖ ਦੇਹੁ ਉਪਦੇਸੋ ਰੇ ॥ ੩ ॥ ਮੈ ਮੂਰਖ ਕੀ ਕੇਤਕ ਬਾਤ ਹੈ
ਕੋਟਿ ਪਰਾਪੀ ਤਰਿਆ ਰੇ ॥ ਗੁਰੁ ਨਾਨਕੁ ਜਿਨ ਸੁਣਿਆ ਪੇਖਿਆ ਸੇ
ਫਿਰਿ ਗਰਭਾਸਿ ਨ ਪਰਿਆ ਰੇ ॥੪॥੨॥ ੧੩॥ [ਪੰਨਾ ੬੧੨]

ਪਦ ਅਰਥ :- ਬ੍ਰਹਮੰਡ-ਸ੍ਰਿਸ਼ਟੀ । ਕੋ-ਦਾ । ਠਾਕੁਰੁ-ਪਾਲਣਹਾਰ । ਰੇ-ਹੇ
ਭਾਈ ! ਸਾਰਿ-ਸਾਰ ਲੈ ਕੇ । ਸਮਾਲੈ-ਸੰਭਾਲ ਕਰਦਾ ਹੈ । ਮੂਰਖਿ-ਮੂਰਖ ਨੇ । ੧।

ਆਰਾਧਿ ਨ ਜਾਨਾ-(ਮੈਂ) ਆਰਾਧਨਾ ਕਰਨੀ ਨਹੀਂ ਸਮਝੀ । ਕਰਤ-ਕਰਦਾ
ਹਾਂ । ਰੇ-ਹੇ ਭਾਈ ! ਹਰਿ ਜੀਉ-ਹੇ ਪ੍ਰਭੂ ਜੀ ! ਪਰਿਓ-ਪੈ ਗਿਆ ਹੈ । ਰਾਮ ਦਾਸੁ-
ਰਾਮ ਦਾ ਦਾਸ । ਰਹਾਉ ।

ਸੁਖ ਸਾਗਰ-ਸੁਖਾਂ ਦਾ ਸਮੁੰਦਰ । ਭਰਪੂਰੀ-ਵਿਆਪਕ । ਸਰਬ ਘਟਾ-ਸਾਰੇ
ਸਰੀਰਾਂ ਵਿਚ । ਸੰਗੇ-ਨਾਲ ਹੀ । ੨।

ਹਉ-ਮੈਂ । ਮਿਤਿ-ਹੱਦ-ਬੰਦੀ । ਕਰਿ-ਕਰ ਕੇ । ਵਰਨਉ-ਵਰਨਉਂ, ਮੈਂ ਬਿਆਨ
ਕਰਦਾ ਹਾਂ । ਕਿਆ ਜਾਨਾ-ਮੈਂ ਕੀਹ ਜਾਣਦਾ ਹਾਂ ? ਕਰਉ-ਕਰਉਂ । ਮੈ ਮੂਰਖ-ਮੈਨੂੰ
ਮੂਰਖ ਨੂੰ । ੩ ।

ਕੇਤਕ ਬਾਤ ਹੈ-ਕੋਈ ਵੱਡੀ ਗੱਲ ਨਹੀਂ । ਕੋਟਿ-ਕੋੜਾਂ । ਜਿਨ-ਜਿਨ੍ਹਾਂ ਨੇ ।
ਗਰਭਾਸਿ-ਗਰਭ-ਆਸ਼ੈ ਵਿਚ, ਗਰਭ-ਜੋਨਿ ਵਿਚ । ੪।

ਅਰਥ :- ਹੇ ਭਾਈ ! ਮੈਨੂੰ ਪਰਮਾਤਮਾ ਦਾ ਸਿਮਰਨ ਕਰਨ ਦੀ ਜਾਚ ਨਹੀਂ ।
ਮੈਂ (ਤਾਂ ਬੁਝਾਨੀ ਬੁਝਾਨੀ ਹੀ) 'ਹਰੀ ਹਰੀ', 'ਗੁਰੂ ਗੁਰੂ' ਕਰਦਾ ਰਹਿੰਦਾ ਹਾਂ । ਹੇ
ਪ੍ਰਭੂ ਜੀ ! ਮੇਰਾ ਨਾਮ "ਰਾਮ ਦਾ ਦਾਸ" ਪੈ ਗਿਆ ਹੈ (ਹੁਣ ਤੂੰ ਹੀ ਮੇਰੀ ਲਾਜ ਰੱਖ,
ਤੇ, ਭਗਤੀ ਦੀ ਦਾਤਿ ਦੇਹ) । ਰਹਾਉ ।

ਹੇ ਭਾਈ ! ਮੈਂ ਮੂਰਖ ਨੇ ਉਸ ਪਰਮਾਤਮਾ ਦਾ ਇੱਕ ਭੀ ਉਪਕਾਰ ਨਹੀਂ
ਸਮਝਿਆ, ਜੇਹੜਾ ਕੋੜਾਂ ਬ੍ਰਹਮੰਡਾਂ ਦਾ ਪਾਲਣਹਾਰ ਮਾਲਕ ਹੈ, ਜੇਹੜਾ ਸਾਰੇ ਜੀਵਾਂ ਨੂੰ
(ਰਿਚਕ ਆਦਿਕ) ਦਾਤਾਂ ਦੇਣ ਵਾਲਾ ਹੈ, ਜੇਹੜਾ (ਸਭ ਜੀਵਾਂ ਨੂੰ) ਪਾਲਦਾ ਹੈ, ਸਦਾ
(ਸਭ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ । ੧ ।

ਹੇ ਭਾਈ ! ਮੈਂ ਮੂਰਖ ਉਸ ਪਰਮਾਤਮਾ ਨੂੰ ਕਿਤੇ ਦੂਰ-ਵੱਸਦਾ ਸਮਝ ਰਿਹਾ ਹਾਂ
ਜੇਹੜਾ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, ਜੇਹੜਾ ਦਇਆ ਦਾ ਘਰ ਹੈ, ਜੇਹੜਾ
ਸੁਖਾਂ ਦਾ ਸਮੁੰਦਰ ਹੈ, ਜੇਹੜਾ ਸਾਰੇ ਸਰੀਰਾਂ ਵਿਚ ਹਰ ਥਾਂ ਮੌਜੂਦ ਹੈ, ਜੇਹੜਾ ਸਭ ਜੀਵਾਂ
ਦੇ ਅੰਗ-ਸੰਗ ਰਹਿ ਕੇ ਸਭਨਾਂ ਦੇ ਕਰਮ ਵੇਖਦਾ ਹੈ ਤੇ (ਸਭ ਦੀਆਂ ਅਰਛੋਈਆਂ)
ਸੁਣਦਾ ਰਹਿੰਦਾ ਹੈ । ੨ ।

ਹੇ ਭਾਈ ! ਪਰਮਾਤਮਾ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ, ਪਰ ਮੈਂ ਉਸ ਦੇ ਗੁਣਾਂ ਨੂੰ ਹੱਦ-ਬੰਦੀ ਵਿਚ ਲਿਆ ਕੇ ਬਿਆਨ ਕਰਦਾ ਹਾਂ । ਮੈਂ ਕੀਹ ਜਾਣ ਸਕਦਾ ਹਾਂ ਕਿ ਉਹ ਪਰਮਾਤਮਾ ਕਿਹੋ ਜਿਹਾ ਹੈ ? ਹੇ ਭਾਈ ! ਮੈਂ ਆਪਣੇ ਗੁਰੂ ਦੇ ਪਾਸ ਬੇਨਤੀ ਕਰਦਾ ਹਾਂ ਕਿ ਮੈਨੂੰ ਮੂਰਖ ਨੂੰ ਸਿੱਖਿਆ ਦੇਵੇ ।੩।

ਹੇ ਭਾਈ ! ਮੈਨੂੰ ਮੂਰਖ ਨੂੰ ਪਾਰ ਲੰਘਾਣਾ (ਗੁਰੂ ਵਾਸਤੇ) ਕੋਈ ਵੱਡੀ ਗੱਲ ਨਹੀਂ (ਉਸ ਦੇ ਦਰ ਤੇ ਆ ਕੇ ਤਾਂ) ਫ਼ੌਜਾਂ ਪਾਪੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਰਹੇ ਹਨ। ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਨਾਨਕ (ਦੇ ਉਪਦੇਸ਼) ਨੂੰ ਸੁਣਿਆ ਹੈ ਗੁਰੂ ਨਾਨਕ ਦਾ ਦਰਸ਼ਨ ਕੀਤਾ ਹੈ, ਉਹ ਮੁੜ ਕਦੇ ਜਨਮ ਮਰਨ ਦੇ ਗੋੜ ਵਿਚ ਨਹੀਂ ਪੈਂਦੇ । ੪ ।
। ੨ । ੧੩ ।

ਸੌਰਠਿ ਮਹਲਾ ੫ ॥ ਜਿਨਾ ਬਾਤ ਕੋ ਬਹੁਤੁ ਅੰਦੇਸਰੋ ਤੇ ਮਿਟੇ
ਸਭਿ ਗਇਆ ॥ ਸਹਜ ਸੈਨ ਅਰੁ ਸੁਖਮਨ ਨਾਰੀ ਉਧ ਕਮਲ ਬਿਗ-
ਸਇਆ ॥ ੧ ॥ ਦੇਖਹੁ ਅਚਰਜੁ ਭਇਆ ॥ ਜਿਹ ਠਾਕੁਰ ਕਉ ਸੁਨਤ
ਅਗਾਧਿ ਬੋਧਿ ਸੋ ਰਿਦੈ ਗੁਰਿ ਦਇਆ ॥ ਰਹਾਉ ॥ ਜੋਇ ਦੂਤ ਮੋਹਿ ਬਹੁਤੁ
ਸੀਤਾਵਤ ਤੇ ਭਇਆਨਕ ਭਇਆ ॥ ਕਰਹਿ ਬੇਨਤੀ ਰਾਖੁ ਠਾਕੁਰ ਤੇ ਹਮ
ਤੇਰੀ ਸਰਨਇਆ ॥ ੨ ॥ ਜਹ ਭੰਡਾਰੁ ਗੋਬਿੰਦ ਕਾ ਖੁਲਿਆ ਜਿਹ ਪ੍ਰਾਪਤਿ
ਤਿਹ ਲਇਆ ॥ ਏਕੁ ਰਤਨੁ ਮੋ ਕਉ ਗੁਰਿ ਦੀਨਾ ਮੇਰਾ ਮਨੁ ਤਨੁ ਸੀਤਲੁ
ਥਿਆ ॥ ੩ ॥ ਏਕ ਬੁੰਦ ਗੁਰਿ ਅੰਮ੍ਰਿਤੁ ਦੀਨੋ ਤਾ ਅਟਲੁ ਅਮਰੁ ਨ
ਮੁਆ ॥ ਭਗਤਿ ਭੰਡਾਰ ਗੁਰਿ ਨਾਨਕ ਕਉ ਸਇਪੇ ਫਿਰਿ ਲੇਖਾ ਮੂਲਿ ਨ
ਠਇਆ ॥ ੪ ॥ ੩ ॥ ੧੪ ॥ [ਪੰਨਾ ੬੧੨]

ਪਦ ਅਰਥ :-ਕੋ-ਦਾ । ਜਿਨਾ ਬਾਤ ਕੋ-ਜਿਨ੍ਹਾਂ ਗੱਲਾਂ ਦਾ । ਅੰਦੇਸਰੋ-ਚਿੰਤਾ-
ਫਿਕਰ । ਤੇ ਸਭਿ-ਉਹ ਸਾਰੀਆਂ ਗੱਲਾਂ । ਸਹਜ-ਆਤਮਕ ਅਡੋਲਤਾ । ਸੈਨ-
ਲੀਨਤਾ । ਸਹਜ ਸੈਨ-ਆਤਮਕ ਅਡੋਲਤਾ ਵਿਚ ਲੀਨਤਾ । ਸੁਖਮਨ-ਮਨ ਨੂੰ ਸੁਖ
ਦੇਣ ਵਾਲੀਆਂ । ਨਾਰੀ-ਨਾਰੀਆਂ, ਇੰਦ੍ਰੀਆਂ । ਉਧ-ਉਲਟਾ । ਬਿਗਸਇਆ-
ਖਿੜ ਪਿਆ ਹੈ । ੧।

ਅਚਰਜੁ-ਅਨੋਖਾ ਤਮਾਸ਼ਾ । ਜਿਹ ਕਉ-ਜਿਸ ਨੂੰ । ਅਗਾਧਿ-ਅਥਾਹ, ਬਹੁਤ
ਹੀ ਡੂੰਘਾ । ਬੋਧਿ-ਅਕਲ ਦੀ ਰਾਹੀਂ । ਅਗਾਧਿ ਬੋਧਿ-ਸਮਝ ਲਈ ਅਥਾਹ । ਰਿਦੈ-
ਹਿਰਦੈ ਵਿਚ । ਗੁਰਿ-ਗੁਰੂ ਨੇ । ਰਹਾਉ ।

ਜੋਇ ਦੂਤ-ਜੋੜੇ ਵੈਰੀ । ਮੋਹਿ-ਮੈਨੂੰ । ਤੇ-[ਬਹੁ ਵਚਨ] ਉਹ । ੩। ਆਨਕ-

ਨਿਹਾਲਿ ਮਨ ਮੇਰੇ ਅੰਤਰਿ ਹਰਿਨਾਮੁ ਸਖਾਈ ॥ ਮਨਮੁਖ ਅੰਧਲੇ ਗਿਆਨ
ਵਿਹੁਣੇ ਦੂਜੇ ਭਾਇ ਖੁਆਈ ॥ ਬਿਨੁ ਨਾਵੈ ਕੋ ਛੁਟੈ ਨਾਹੀ ਸਭ ਬਾਧੀ
ਜਮਕਾਲਿ ॥ ਨਾਨਕ ਅੰਤਰਿ ਤੇਰੈ ਨਿਧਾਨੁ ਹੈ ਤੂ ਬਾਹਰਿ ਵਸਤੁ ਨ ਭਾਲਿ ॥

੨॥ [੫੬੯]

ਪਦ ਅਰਥ :- ਅੰਤਰਿ—ਅੰਦਰ । ਨਿਧਾਨੁ—ਖਜ਼ਾਨਾ । ਭਾਲਿ—ਛੁੰਢ । ਜੋ ਭਾਵੈ—
ਜੋ (ਪ੍ਰਭੂ ਨੂੰ) ਚੰਗਾ ਲੱਗਦਾ ਹੈ, ਜੋ ਪ੍ਰਭੂ ਦੀ ਰਜ਼ਾ ਹੈ । ਜੋ ਭੁੰਚਿ—ਉਸ ਨੂੰ ਖਾਹ, ਉਸ
ਨੂੰ ਆਪਣੀ ਖੁਰਾਕ ਬਣਾ । ਨਿਹਾਲਿ—ਵੇਖ । ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ
ਵਾਲੇ। ਗੁਰਮੁਖਿ ਨਦਰਿ ਨਿਹਾਲਿ—ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਨਿਗਾਹ
ਨਾਲ ਵੇਖ । ਸਖਾਈ—ਮਿੱਤਰ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲੇ । ਅੰਧਲੇ
—ਅੰਨ੍ਹੇ । ਦੂਜੇ ਭਾਇ—ਮਾਇਆ ਦੇ ਮੋਹ ਵਿਚ । ਖੁਆਈ—ਖੁਆਰੀ । ਜਮਕਾਲਿ—ਮੌਤ
ਨੇ, ਆਤਮਕ ਮੌਤ ਨੇ । ੨ ।

ਅਰਥ :- ਹੇ ਮੇਰੇ ਮਨ ! (ਸਾਰੇ ਸੁਖਾਂ ਦਾ) ਖਜ਼ਾਨਾ (ਪਰਮਾਤਮਾ) ਤੇਰੇ ਅੰਦਰ
ਵੱਸ ਰਿਹਾ ਹੈ, ਤੂੰ ਇਸ ਪਦਾਰਥ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਛੁੰਢਦਾ
ਫਿਰ । ਹੇ ਮਨ ! ਪਰਮਾਤਮਾ ਦੀ ਰਜ਼ਾ ਨੂੰ ਆਪਣੀ ਖੁਰਾਕ ਬਣਾ, ਤੇ, ਗੁਰੂ ਦੇ ਸਨਮੁਖ
ਰਹਿਣ ਵਾਲੇ ਬੰਦਿਆਂ ਦੀ ਨਿਗਾਹ ਨਾਲ ਵੇਖ । ਹੇ ਮੇਰੇ ਮਨ ! ਗੁਰਮੁਖਾਂ ਵਾਲੀ ਨਜ਼ਰ
ਨਾਲ ਵੇਖ, ਤੇਰੇ ਅੰਦਰ ਹੀ ਤੈਨੂੰ ਹਰਿ ਨਾਮ-ਮਿੱਤਰ (ਲੱਭ ਪਏਗਾ) । ਆਤਮਕ ਜੀਵਨ
ਦੀ ਸੂਝ ਤੋਂ ਸੱਖਣੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ, ਆਪਣੇ ਮਨ ਦੇ ਪਿੱਛੇ ਤੁਰਨ
ਵਾਲੇ ਮਨੁੱਖਾਂ ਨੂੰ ਮਾਇਆ ਦੇ ਮੋਹ ਦੇ ਕਾਰਨ ਖੁਆਰੀ ਹੀ ਹੁੰਦੀ ਹੈ ।

ਹੇ ਨਾਨਕ ! (ਆਖ—) ਆਤਮਕ ਮੌਤ ਨੇ ਸਾਰੀ ਲੁਕਾਈ ਨੂੰ (ਆਪਣੇ ਜਾਲ ਵਿਚ)
ਬੰਨ੍ਹ ਰੱਖਿਆ ਹੈ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਜੀਵ (ਇਸ ਜਾਲ ਵਿਚੋਂ)
ਖਲਾਸੀ ਹਾਸਲ ਨਹੀਂ ਕਰ ਸਕਦਾ । (ਹੇ ਮਨ !) ਤੇਰੇ ਅੰਦਰ ਹੀ ਨਾਮ-ਖਜ਼ਾਨਾ
ਮੌਜੂਦ ਹੈ, ਤੂੰ ਇਸ ਖਜ਼ਾਨੇ ਨੂੰ ਬਾਹਰ (ਜੰਗਲ ਆਦਿਕਾਂ ਵਿਚ) ਨਾਹ ਛੁੰਢਦਾ ਫਿਰ । ੨ ।

ਮਨ ਮੇਰਿਆ ਜਨਮੁ ਪਦਾਰਥੁ ਪਾਇ ਕੈ ਇਕਿ ਸਚਿ ਲਗੇ ਵਾਪਾਟਾ ॥

ਸਤਿਗੁਰੁ ਸੇਵਨਿ ਆਪਣਾ ਅੰਤਰਿ ਸਬਦੁ ਅਪਾਰਾ ॥ ਅੰਤਰਿ ਸਬਦੁ
ਅਪਾਰਾ ਹਰਿਨਾਮੁ ਪਿਆਰਾ ਨਾਮੇ ਨਉਨਿਧਿ ਪਾਈ ॥ ਮਨਮੁਖ ਮਾਇਆ
ਮੋਹਿ ਵਿਆਪੇ ਦੁਖਿ ਸੰਤਾਪੇ ਦੂਜੈ ਪਤਿ ਗਵਾਈ ॥ ਹਉਮੈ ਮਾਰਿ ਸਚਿ
ਸਬਦੀ ਸਾਮਣੇ ਸਚਿ ਰਤੇ ਅਧਿਕਾਈ ॥ ਨਾਨਕ ਮਾਣਸ ਜਨਮੁ ਦੁਲੰਭੁ ਹੈ

ਸਤਿਗੁਰਿ ਬੁਝ ਬੁਝਾਈ ॥ ੩ ॥ [ਪੰਨਾ ੫੬੬]

ਪਦ ਅਰਥ :—ਪਾਇ ਕੈ—ਪ੍ਰਾਪਤ ਕਰ ਕੇ, ਪਾਇ ਕਰਿ। ਇਕਿ—ਲਫੜ 'ਇਕ' ਤੋਂ ਬਹੁ ਵਚਨ। ਸਚਿ—ਸਦਾ ਬਿਰ ਪ੍ਰਭੂ ਦੇ ਨਾਮ ਵਿਚ। ਸੇਵਨਿ—ਸੇਵੇ ਹਨ। ਸਬਦੁ ਅਪਾਰਾ—ਬੇਅੰਤ ਹਰੀ ਦੀ ਸਿਫਤਿ ਸਾਲਾਹ ਦਾ ਸ਼ਬਦ। ਨਾਮੇ—ਨਾਮਿ ਹੀ, ਨਾਮ ਵਿਚ ਹੀ। ਨਉ ਨਿਧਿ—ਨੌਂ ਖਜ਼ਾਨੇ। ਮੋਹਿ—ਮੋਹ ਵਿਚ। ਵਿਆਪੇ—ਫਸੇ ਹੋਏ। ਦੁਖਿ—ਦੁੱਖ ਵਿਚ। ਸੰਤਾਪੇ—ਵਿਆਕੁਲ। ਦੂਜੈ—ਮਾਇਆ (ਦੇ ਮੋਹ) ਵਿਚ। ਪਤਿ—ਇੱਜ਼ਤ। ਸਤਿਗੁਰਿ—ਗੁਰੂ ਨੇ। ਬੁਝ ਬੁਝਾਈ—ਸਮਝ ਬਖਸ਼ੀ। ੩।

ਅਰਥ :—ਹੇ ਮੇਰੇ ਮਨ ! ਕਈ (ਵਡ-ਭਾਗੀ ਐਸੇ) ਹਨ ਜੋਹੜੇ ਇਹ ਕੀਮਤੀ ਮਨੁੱਖਾ ਜਨਮ ਹਾਸਲ ਕਰ ਕੇ ਸਦਾ-ਬਿਰ ਪਰਮਾਤਮਾ ਦੇ ਸਿਮਰਨ ਦੇ ਵਪਾਰ ਵਿਚ ਲੱਗ ਪੈਂਦੇ ਹਨ, ਉਹ ਆਪਣੇ ਗੁਰੂ ਦੀ ਦੱਸੀ ਸੇਵਾ ਕਰਦੇ ਹਨ, ਤੇ, ਬੇਅੰਤ ਪ੍ਰਭੂ ਦੀ ਸਿਫਤਿ ਸਾਲਾਹ ਦਾ ਸ਼ਬਦ ਆਪਣੇ ਹਿਰਦੇ ਵਿਚ ਵਸਾਂਦੇ ਹਨ। ਉਹ ਮਨੁੱਖ ਬੇਅੰਤ ਹਰੀ ਦੀ ਸਿਫਤਿ ਸਾਲਾਹ ਦੀ ਬਾਣੀ ਆਪਣੇ ਅੰਦਰ ਵਸਾਂਦੇ ਹਨ, ਪਰਮਾਤਮਾ ਦਾ ਨਾਮ ਉਹਨਾਂ ਨੂੰ ਪਿਆਰਾ ਲੱਗਦਾ ਹੈ, ਪ੍ਰਭੂ ਦੇ ਨਾਮ ਵਿਚ ਹੀ ਉਹਨਾਂ ਨੇ (ਮਾਨੋ, ਦੁਨੀਆਂ ਦੇ) ਨੌਂ ਹੀ ਖਜ਼ਾਨੇ ਲੱਭ ਲਏ ਹੁੰਦੇ ਹਨ।

ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ, ਦੁੱਖ ਵਿਚ (ਗ੍ਰਸੇ ਹੋਏ) ਵਿਆਕੁਲ ਹੋਏ ਰਹਿੰਦੇ ਹਨ, ਮਾਇਆ ਦੇ ਮੋਹ ਵਿਚ ਫਸ ਕੇ ਉਹਨਾਂ ਨੇ ਆਪਣੀ ਇੱਜ਼ਤ ਗਵਾ ਲਈ ਹੁੰਦੀ ਹੈ।

ਹੇ ਨਾਨਕ ! ਜਿੰਨ੍ਹਾਂ ਮਨੁੱਖਾਂ ਨੂੰ ਸਤਿਗੁਰੂ ਨੇ ਇਹ ਸਮਝ ਬਖਸ਼ ਦਿੱਤੀ ਹੁੰਦੀ ਹੈ ਕਿ ਮਨੁੱਖਾ ਜਨਮ ਬੜੀ ਔਖਿਆਈ ਨਾਲ ਮਿਲਦਾ ਹੈ, ਉਹ ਮਨੁੱਖ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਸਦਾ-ਬਿਰ ਹਰੀ ਦੀ ਸਿਫਤਿ ਸਾਲਾਹ ਦੇ ਸ਼ਬਦ ਵਿਚ ਲੀਨ ਰਹਿੰਦੇ ਹਨ, ਉਹ ਮਨੁੱਖ ਸਦਾ-ਬਿਰ ਪ੍ਰਭੂ (ਦੇ ਪ੍ਰੇਮ-ਰੰਗ ਵਿਚ) ਬਹੁਤ ਰੰਗੇ ਰਹਿੰਦੇ ਹਨ। ੩।

ਮਨ ਮੇਰੇ ਸਤਿਗੁਰੁ ਸੇਵਨਿ ਆਪਣਾ ਸੇ ਜਨ ਵਡਭਾਗੀ ਰਾਮ ॥ ਜੇ ਮਨੁ ਮਾਰਹਿ ਆਪਣਾ ਸੇ ਪੁਰਖ ਬੈਰਾਗੀ ਰਾਮ ॥ ਸੇ ਜਨ ਬੈਰਾਗੀ ਸਚਿ ਲਿਵ ਲਾਗੀ ਆਪਣਾ ਆਪੁ ਪਛਾਣਿਆ ॥ ਮਤਿ ਨਿਹਚਲ ਅਤਿ ਗੂੜੀ ਗੁਰਮੁਖਿ ਸਹਜੇ ਨਾਮੁ ਵਖਾਣਿਆ ॥ ਇਕਿ ਕਾਮਣਿ ਹਿਤਕਾਰੀ ਮਾਇਆ ਮੋਹਿ ਪਿਆਰੀ ਮਨਮੁਖ ਸੋਇ ਰਹੇ ਅਭਾਗੇ ॥ ਨਾਨਕ ਸਹਜੇ ਸੇਵਹਿ ਗੁਰੁ ਅਪਣਾ ਸੇ ਪੂਰੇ ਵਡਭਾਗੇ ॥ ੪ ॥ ੩ ॥ [ਪੰਨਾ ੫੬੬]

ਵੱਸਦੇ, ਉਹ ਮਨੁੱਖ ਮਾਇਆ ਦੀ ਤ੍ਰਿਸ਼ਨਾ ਵਿਚ ਫਸੇ ਰਹਿੰਦੇ ਹਨ । ੧ ।

ਹੇ ਪ੍ਰਭੂ ! ਜਿਨ੍ਹਾਂ ਮਨੁੱਖਾਂ ਨੇ ਤੇਰਾ ਆਸਰਾ ਲਿਆ, ਉਹ ਤੇਰੀ ਸ਼ਰਨ ਵਿਚ ਰਹਿ ਕੇ ਸੁਖ ਮਾਣਦੇ ਹਨ । ਪਰ, ਹੇ ਭਾਈ ! ਜਿਨ੍ਹਾਂ ਮਨੁੱਖਾਂ ਨੂੰ ਸਰਬ-ਵਿਆਪਕ ਕਰਤਾਰ ਭੁੱਲ ਜਾਂਦਾ ਹੈ, ਉਹ ਮਨੁੱਖ ਦੁਖੀਆਂ ਵਿਚ ਗਿਣੇ ਜਾਂਦੇ ਹਨ । ੨ ।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਆਗਿਆ ਮੰਨ ਕੇ ਪਰਮਾਤਮਾ ਵਿਚ ਸੁਰਤਿ ਜੋੜ ਲਈ, ਉਹਨਾਂ ਨੇ ਬੜਾ ਆਨੰਦ ਬੜਾ ਰਸ ਮਾਣਿਆ । ਪਰ ਜੇਹੜੇ ਮਨੁੱਖ ਪਰਮਾਤਮਾ ਨੂੰ ਭੁਲਾ ਕੇ ਗੁਰੂ ਵਲੋਂ ਮੂੰਹ ਮੋੜੀ ਰੱਖਦੇ ਹਨ ਉਹ ਭਿਆਨਕ ਨਰਕ ਵਿਚ ਪਏ ਰਹਿੰਦੇ ਹਨ । ੩ ।

ਹੇ ਨਾਨਕ ! (ਜੀਵਾਂ ਦੇ ਕੀਹ ਵੱਸ ?) ਜਿਸ ਕੰਮ ਵਿਚ ਪਰਮਾਤਮਾ ਕਿਸੇ ਜੀਵ ਨੂੰ ਲਾਂਦਾ ਹੈ, ਉਸੇ ਕੰਮ ਵਿਚ ਹੀ ਉਹ ਲੱਗਾ ਰਹਿੰਦਾ ਹੈ, ਹਰੇਕ ਜੀਵ ਉਹੋ ਜਿਹੀ ਵਰਤੋਂ ਹੀ ਕਰਦਾ ਹੈ । ਜਿਨ੍ਹਾਂ ਮਨੁੱਖਾਂ ਨੇ (ਪ੍ਰਭੂ ਦੀ ਪ੍ਰੇਰਨਾ ਨਾਲ) ਸੰਤ ਜਨਾਂ ਵਾਂਗ ਆਸਰਾ ਲਿਆ ਹੈ ਉਹ ਅੰਦਰੋਂ ਪ੍ਰਭੂ ਦੇ ਚਰਨਾਂ ਵਿਚ ਹੀ ਮਸਤ ਰਹਿੰਦੇ ਹਨ । ੪ ।

੪ । ੧੫ ।

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੀਗਿ ਰਚੇ ਗਿਆਨੀ॥

੧ ॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ ਐਸੇ ਹਿਤਕਾਰੀ ॥ ੨ ॥ ਬਿਦਿਆ ਮਹਿ ਬਿਦੁਅੰਸੀ ਰਚਿਆ ਨੈਨ ਦੇਖਿ ਸੁਖੁ ਪਾਵਹਿ ॥ ਜੈਸੇ ਰਸਨਾ ਸਾਦਿ ਲੁਭਾਨੀ ਤਿਉ ਹਰਿ ਜਨ ਹਰਿ ਗੁਣ ਗਾਵਹਿ॥ ੩ ॥ ਜੈਸੀ ਭੂਖ ਤੈਸੀ ਕਾ ਪੂਰਕੁ ਸਗਲ ਘਟਾ ਕਾ ਸੁਆਮੀ॥ ਨਾਨਕੁ ਪਿਆਸ ਲਗੀ ਦਰਸਨ ਕੀ ਪ੍ਰਭੁ ਮਿਲਿਆ ਅੰਤਰਜਾਮੀ ॥੪॥੫॥ ੧੬ ॥ [ਪੰਨਾ ੬੧੩]

ਪਦ ਅਰਥ :- ਰਾਜਨ ਮਹਿ-ਰਾਜ ਦੇ ਕੰਮਾਂ ਵਿਚ । ਉਰਝਾਇਓ-ਮਗਨ ਰਹਿੰਦਾ ਹੈ । ਮਾਨਨ ਮਹਿ-ਮਾਣ ਵਧਾਣ ਵਾਲੇ ਕੰਮਾਂ ਵਿਚ । ਅਭਿਮਾਨੀ-ਅਹੰਕਾਰੀ, ਮਾਣ ਦਾ ਭੁੱਖਾ । ਲੋਭਨ ਮਹਿ-ਲਾਲਚ ਵਧਾਣ ਵਾਲੇ ਆਹਰਾਂ ਵਿਚ । ਗਿਆਨੀ-ਆਤਮਕ ਜੀਵਨ ਦੀ ਸੁਝ ਵਾਲੇ ਬੰਦੇ । ੧ ।

ਸੁਹਾਵੈ-ਸੁਖਾਂਦੀ ਹੈ । ਪੇਖਿ-ਵੇਖ ਕੇ । ਨਿਕਟਿ-ਨੇੜੇ, ਅੰਗ-ਸੰਗ । ਕੀਰਤਨਿ

ਕੀਰਤਨ ਵਿਚ । ਤ੍ਰਿਪਤਾਵੈ—ਪ੍ਰਸੰਨ ਰਹਿੰਦਾ ਹੈ । ਰਹਾਉ ।

ਅਮਲਨ ਸਿਉ—ਨਸ਼ਿਆਂ ਨਾਲ । ਅਮਲੀ—ਨਸ਼ਿਆਂ ਦਾ ਪ੍ਰੇਮੀ । ਭੂਮਨ—ਛਿਮੀਨ ਦੇ ਮਾਲਕ । ਭੂਮਿ—ਛਿਮੀਨ । ਖੀਰ—ਦੁੱਧ । ਬਾਰਿਕੁ—ਬੱਚਾ । ਹਿਤਕਾਰੀ—ਪਿਆਰ ਕਰਨ ਵਾਲੇ । ੨।

ਬਿਦੁਅੰਸੀ—ਵਿਦਵਾਨ । ਰਚਿਆ—ਮਸਤ । ਨੈਨ—ਅੱਖਾਂ । ਦੇਖਿ—ਵੇਖ ਵੇਖ ਕੇ । ਸਾਦਿ—ਸੁਆਦਿ ਵਿਚ । ਲੁਭਾਨੀ—ਮਸਤ ਰਹਿੰਦੀ ਹੈ । ੩।

ਭੂਖ—ਲੋੜ, ਲਾਲਸਾ । ਪੂਰਕੁ—ਪੂਰੀ ਕਰਨ ਵਾਲਾ । ਘਟ—ਸਰੀਰ । ਅੰਤਰ-ਜਾਮੀ—ਦਿਲ ਦੀ ਜਾਣਨ ਵਾਲਾ । ੪।

ਅਰਥ :- ਪਰਮਾਤਮਾ ਦੇ ਭਗਤ ਨੂੰ ਇਹੀ ਕਾਰ ਚੰਗੀ ਲੱਗਦੀ ਹੈ । (ਭਗਤ ਪਰਮਾਤਮਾ ਨੂੰ) ਅੰਗ-ਸੰਗ ਵੇਖ ਕੇ, ਤੇ, ਗੁਰੂ ਦੀ ਸੇਵਾ ਕਰਕੇ ਪਰਮਾਤਮਾ ਦੀ ਸਿਫਤਿ ਸਾਲਾਹ ਵਿਚ ਹੀ ਪ੍ਰਸੰਨ ਰਹਿੰਦਾ ਹੈ । ਰਹਾਉ ।

(ਹੇ ਭਾਈ ! ਜਿਵੇਂ) ਰਾਜ ਦੇ ਕੰਮਾਂ ਵਿਚ ਰਾਜਾ ਮਗਨ ਰਹਿੰਦਾ ਹੈ, ਜਿਵੇਂ ਮਾਣ ਵਧਾਣ ਵਾਲੇ ਕੰਮਾਂ ਵਿਚ ਆਦਰ-ਮਾਣ ਦਾ ਭੁੱਖਾ ਮਨੁੱਖ ਪਰਚਿਆ ਰਹਿੰਦਾ ਹੈ, ਜਿਵੇਂ ਲਾਲਚੀ ਮਨੁੱਖ ਲਾਲਚ ਵਧਾਣ ਵਾਲੇ ਆਹਰਾਂ ਵਿਚ ਫਸਿਆ ਰਹਿੰਦਾ ਹੈ, ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮਸਤ ਰਹਿੰਦਾ ਹੈ । ੧।

ਹੇ ਭਾਈ ! ਨਸ਼ਿਆਂ ਦਾ ਪ੍ਰੇਮੀ ਮਨੁੱਖ ਨਸ਼ਿਆਂ ਨਾਲ ਚੰਬੜਿਆ ਰਹਿੰਦਾ ਹੈ, ਛਿਮੀਨ ਦੇ ਮਾਲਕਾਂ ਨੂੰ ਛਿਮੀਨ ਪਿਆਰੀ ਲੱਗਦੀ ਹੈ, ਬੱਚਾ ਦੁੱਧ ਨਾਲ ਪਰਚਿਆ ਰਹਿੰਦਾ ਹੈ । ਇਸੇ ਤਰ੍ਹਾਂ ਸੰਤ ਜਨ ਪਰਮਾਤਮਾ ਨਾਲ ਪਿਆਰ ਕਰਦੇ ਹਨ । ੨।

ਹੇ ਭਾਈ ! ਵਿਦਵਾਨ ਮਨੁੱਖ ਵਿੱਦਿਆ (ਪੜ੍ਹਨ ਪੜਾਣ) ਵਿਚ ਖੁਸ਼ ਰਹਿੰਦਾ ਹੈ, ਅੱਖਾਂ (ਪਦਾਰਥ) ਵੇਖ ਵੇਖ ਕੇ ਸੁਖ ਮਾਣਦੀਆਂ ਹਨ । ਹੇ ਭਾਈ ! ਜਿਵੇਂ ਜੀਭ (ਸੁਆਦਲੇ ਪਦਾਰਥਾਂ ਦੇ) ਸੁਆਦ (ਚੱਖਣ) ਵਿਚ ਖੁਸ਼ ਰਹਿੰਦੀ ਹੈ, ਤਿਵੇਂ ਪ੍ਰਭੂ ਦੇ ਭਗਤ ਪ੍ਰਭੂ ਦੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਹਨ । ੩।

ਹੇ ਭਾਈ ! ਸਾਰੇ ਸਰੀਰਾਂ ਦਾ ਮਾਲਕ ਪ੍ਰਭੂ ਜਿਹੋ ਜਿਹੀ ਕਿਸੇ ਜੀਵ ਦੀ ਲਾਲਸਾ ਹੋਵੇ ਉਹੋ ਜਿਹੀ ਹੀ ਪੂਰੀ ਕਰਨ ਵਾਲਾ ਹੈ । ਹੇ ਨਾਨਕ ! (ਜਿਸ ਮਨੁੱਖ ਨੂੰ) ਪਰਮਾਤਮਾ ਦੇ ਦਰਸਨ ਦੀ ਪਿਆਸ ਲੱਗਦੀ ਹੈ, ਉਸ ਮਨੁੱਖ ਨੂੰ ਦਿਲ ਦੀ ਜਾਣਨ ਵਾਲਾ ਪਰਮਾਤਮਾ (ਆਪ) ਆ ਮਿਲਦਾ ਹੈ । ੪ । ੫ । ੧੬।

ਸੋਰਠਿ ਮਹਲਾ ੫ ॥ ਹਮ ਮੈਲੇ ਤੁਮ ਉਜਲ ਕਰਤੇ ਹਮ ਨਿਰਗੁਨ ਤੂ ਦਾਤਾ ॥ ਹਮ ਮੂਰਖ ਤੁਮ ਚਤੁਰ ਸਿਆਣੇ ਤੂ ਸਰਬ ਕਲਾ ਕਾ ਗਿਆਤਾ ॥

੧ ॥ ਮਾਧੋ ਹਮ ਐਸੇ ਤੂ ਐਸਾ ॥ ਹਮ ਪਾਪੀ ਤੁਮ ਪਾਪ ਖੰਡਨ ਨੀਕੋ

ਠਾਕੁਰ ਦੇਸਾ ॥ ਰਹਾਉ ॥ ਤੁਮ ਸਭ ਸਾਜੇ ਸਾਜਿ ਨਿਵਾਜੇ ਜੀਉ ਪਿੰਡੁ ਦੇ
ਪ੍ਰਾਨਾ ॥ ਨਿਰਗੁਨੀਆਰੇ ਗੁਨੁ ਨਹੀ ਕੋਈ ਤੁਮ ਦਾਨੁ ਦੇਹੁ ਮਿਹਰਵਾਨਾ ॥

੨ ॥ ਤੁਮ ਕਰਹੁ ਭਲਾ ਹਮ ਭਲੇ ਨ ਜਾਨਹੁ ਤੁਮ ਸਦਾ ਸਦਾ
ਦਇਆਲਾ ॥ ਤੁਮ ਸੁਖਦਾਈ ਪੁਰਖ ਬਿਧਾਤੇ ਤੁਮ ਰਾਖਹੁ ਅਪੁਨੇ ਬਾਲਾ ॥
੩ ॥ ਤੁਮ ਨਿਧਾਨ ਅਟਲ ਸੁਲਿਤਾਨ ਜੀਅ ਜੰਤ ਸਭਿ ਜਾਚੈ ॥ ਕਹੁ ਨਾਨਕ
ਹਮ ਦਿਹੈ ਹਵਾਲਾ ਰਾਖੁ ਸੰਤਨ ਕੈ ਪਾਛੈ ॥ ੪ ॥ ੬ ॥੧੭॥ [ਪੰਨਾ ੬੧੩]

ਪਦ ਅਰਥ :- ਮੈਲੇ-ਵਿਕਾਰਾਂ ਦੀ ਮੈਲ ਨਾਲ ਭਰੇ ਹੋਏ । ਉਜਲ-ਸਾਫ-ਸੁਥਰੇ,
ਪਵਿੱਤਰ । ਕਰਤੇ-ਕਰਨ ਵਾਲੇ । ਦਾਤਾ-ਗੁਣ ਦੇਣ ਵਾਲਾ । ਚਤੁਰ-ਸਿਆਣਾ ।
ਕਲਾ-ਹੁਨਰ । ਗਿਆਤਾ-ਜਾਣਨ ਵਾਲਾ । ੧ ।

ਮਾਧੋ-[ਸਾਬਕ-ਮਾਇਆ ਦਾ ਪਤੀ] ਹੇ ਪ੍ਰਭੂ ! ਪਾਪ ਖੰਡਨ-ਪਾਪਾਂ ਦੇ ਨਾਸ
ਕਰਨ ਵਾਲੇ । ਨੀਕੋ-ਸੋਹਣਾ, ਚੰਗਾ । ਠਾਕੁਰ-ਹੇ ਪਾਲਣਹਾਰ ਪ੍ਰਭੂ ! ਰਹਾਉ ।

ਸਾਜਿ-ਪੈਦਾ ਕਰ ਕੇ । ਨਿਵਾਜੇ-ਆਦਰ-ਮਾਣ ਦਿੱਤਾ । ਜੀਉ-ਜਿੰਦ । ਪਿੰਡੁ-
ਸਰੀਰ । ਦੇ-ਦੇ ਕੇ । ਦੇਹੁ-ਤੂੰ ਦੇਂਦਾ ਹੈਂ । ਮਿਹਰਵਾਨਾ-ਹੇ ਮਿਹਰਵਾਨ ! ੨ ।

ਨ ਜਾਨਹੁ-ਅਸੀ ਨਹੀਂ ਜਾਣਦੇ, ਅਸੀ ਕਦਰ ਨਹੀਂ ਜਾਣਦੇ । ਬਿਧਾਤੇ-ਹੇ
ਸਿਰਜਣਹਾਰ ! ਬਾਲਾ-ਬੱਚੇ । ੩ ।

ਨਿਧਾਨ-ਖਜ਼ਾਨੇ । ਅਟਲ-ਸਦਾ ਕਾਇਮ ਰਹਿਣ ਵਾਲਾ । ਸੁਲਿਤਾਨ-ਬਾਦ-
ਸ਼ਾਹ । ਸਭਿ-ਸਾਰੇ । ਜਾਚੈ-ਜਾਚੈ, ਮੰਗਦੇ ਹਨ । ਦਿਹੈ-ਇਹ ਹੀ । ਹਵਾਲਾ-ਹਲਲ ।
ਕੈ ਪਾਛੈ-ਦੇ ਆਸਰੇ । ੪ ।

ਅਰਥ :- ਹੇ ਪ੍ਰਭੂ ! ਅਸੀ ਜੀਵ ਇਹੋ ਜਿਹੇ (ਵਿਕਾਰੀ) ਹਾਂ, ਤੇ, ਤੂੰ ਇਹੋ ਜਿਹਾ
(ਉਪਕਾਰੀ) ਹੈਂ । ਅਸੀ ਪਾਪ ਕਮਾਣ ਵਾਲੇ ਹਾਂ, ਤੂੰ ਸਾਡੇ ਪਾਪਾਂ ਦਾ ਨਾਸ ਕਰਨ
ਵਾਲਾ ਹੈਂ । ਹੇ ਠਾਕੁਰ ! ਤੇਰਾ ਦੇਸ ਸੋਹਣਾ ਹੈ (ਉਹ ਦੇਸ-ਸਾਧ ਸੰਗਤਿ ਸੋਹਣਾ ਹੈ
ਜਿੱਥੇ ਤੂੰ ਵੱਸਦਾ ਹੈਂ) । ਰਹਾਉ ।

ਹੇ ਪ੍ਰਭੂ ! ਅਸੀ ਜੀਵ ਵਿਕਾਰਾਂ ਦੀ ਮੈਲ ਨਾਲ ਭਰੇ ਰਹਿੰਦੇ ਹਾਂ, ਤੂੰ ਸਾਨੂੰ ਪਵਿੱਤਰ
ਕਰਨ ਵਾਲਾ ਹੈਂ । ਅਸੀ ਗੁਣ-ਹੀਨ ਹਾਂ, ਤੂੰ ਸਾਨੂੰ ਗੁਣ ਬਖਸ਼ਣ ਵਾਲਾ ਹੈਂ । ਅਸੀ
ਜੀਵ ਮੂਰਖ ਹਾਂ, ਤੂੰ ਦਾਨਾ ਹੈਂ ਤੂੰ ਸਿਆਣਾ ਹੈਂ, ਤੂੰ (ਸਾਨੂੰ ਚੰਗਾ ਬਣਾ ਸਕਣ ਵਾਲੇ)
ਸਾਰੇ ਹੁਨਰਾਂ ਦਾ ਜਾਣਨ ਵਾਲਾ ਹੈਂ । ੧ ।

ਹੇ ਪ੍ਰਭੂ ! ਤੂੰ ਜਿੰਦ ਸਰੀਰ ਪ੍ਰਾਣ ਦੇ ਕੇ ਸਾਰੇ ਜੀਵਾਂ ਨੂੰ ਪੈਦਾ ਕੀਤਾ ਹੈ, ਪੈਦਾ
ਕਰ ਕੇ ਸਭ ਉਤੇ ਬਖਸ਼ਿਸ਼ ਕਰਦਾ ਹੈਂ । ਹੇ ਮੇਹਰਵਾਨ ! ਅਸੀ ਜੀਵ ਗੁਣ-ਹੀਨ ਹਾਂ,

ਸਾਡੇ ਵਿਚ ਕੋਈ ਗੁਣ ਨਹੀਂ ਹੈ । ਤੂੰ ਸਾਨੂੰ ਗੁਣਾਂ ਦੀ ਦਾਤਿ ਬਖਸ਼ਦਾ ਹੈਂ । ੨ ।

ਹੇ ਪ੍ਰਭੂ ! ਤੂੰ ਸਾਡੇ ਵਾਸਤੇ ਭਲਿਆਈ ਕਰਦਾ ਹੈਂ, ਪਰ ਅਸੀਂ ਤੇਰੀ ਭਲਿਆਈ ਦੀ ਕਦਰ ਨਹੀਂ ਜਾਣਦੇ । ਫਿਰ ਭੀ ਤੂੰ ਸਾਡੇ ਉੱਤੇ ਸਦਾ ਹੀ ਦਇਆਵਾਨ ਰਹਿੰਦਾ ਹੈਂ । ਹੇ ਸਰਬ-ਵਿਆਪਕ ਸਿਰਜਣਹਾਰ ! ਤੂੰ ਸਾਨੂੰ ਸੁਖ ਦੇਣ ਵਾਲਾ ਹੈਂ, ਤੂੰ (ਸਾਡੀ) ਆਪਣੇ ਬੱਚਿਆਂ ਦੀ ਰਾਖੀ ਕਰਦਾ ਹੈਂ । ੩ ।

ਹੇ ਪ੍ਰਭੂ ਜੀ ! ਤੁਸੀਂ ਸਾਰੇ ਗੁਣਾਂ ਦੇ ਖਜ਼ਾਨੇ ਹੋ । ਤੁਸੀਂ ਸਦਾ ਕਾਇਮ ਰਹਿਣ ਵਾਲੇ ਬਾਦਸ਼ਾਹ ਹੋ । ਸਾਰੇ ਜੀਵ (ਤੇਰੇ ਦਰ ਤੋਂ) ਮੰਗਦੇ ਹਨ । ਹੇ ਨਾਨਕ ! ਆਖ— (ਹੇ ਪ੍ਰਭੂ !) ਸਾਡਾ ਜੀਵਾਂ ਦਾ ਤਾਂ ਇਹ ਹੀ ਹਾਲ ਹੈ । ਤੂੰ ਸਾਨੂੰ ਸੰਤ ਜਨਾਂ ਦੇ ਆਸਰੇ ਵਿਚ ਰੱਖ । ੪ । ੬ । ੧੭ ।

ਸੋਰਠਿ ਮਹਲਾ ੫ ਘਰੁ ੨ ॥ ਮਾਤ ਗਰਭ ਮਹਿ ਆਪਨ ਸਿਮਰਨੁ
ਦੇ ਤਹ ਤੁਮ ਰਾਖਨਹਾਰੇ ॥ ਪਾਵਕ ਸਾਗਰ ਅਥਾਹ ਲਹਰਿ ਮਹਿ ਤਾਰਹੁ
ਤਾਰਨਹਾਰੇ ॥੧॥ ਮਾਧੋ ਤੂ ਠਾਕੁਰੁ ਸਿਰਿ ਮੋਰਾ ॥ ਈਹਾ ਉਹਾ ਤੁਹਾਰੋ
ਧੋਰਾ ॥ ਰਹਾਉ ॥ ਕੀਤੇ ਕਉ ਮੇਰੈ ਸੰਮਾਨੈ ਕਰਣਹਾਰੁ ਤ੍ਰਿਣੁ ਜਾਨੈ ॥ ਤੂ
ਦਾਤਾ ਮਾਗਨ ਕਉ ਸਗਲੀ ਦਾਨੁ ਦੇਹਿ ਪ੍ਰਭ ਭਾਨੈ ॥ ੨ ॥ ਖਿਨ ਮਹਿ
ਅਵਰੁ ਖਿਨੈ ਮਹਿ ਅਵਰਾ ਅਚਰਜ ਚਲਤ ਤੁਮਾਰੇ ॥ ਰੂੜੇ ਕੂੜੇ ਗਹਿਰ
ਕੰਭੀਰੋ ਉਚੈ ਅਗਮ ਅਪਾਰੇ ॥੩॥ ਸਾਧ ਸੰਗਿ ਜਉ ਤੁਮਹਿ ਮਿਲਾਇਓ
ਤਉ ਸੁਨੀ ਤੁਮਾਰੀ ਬਾਣੀ ॥ ਅਨਦੁ ਭਇਆ ਪੇਖਤ ਹੀ ਨਾਨਕ ਪ੍ਰਤਾਪ
ਪੁਰਖ ਨਿਰਬਾਣੀ ॥ ੪ ॥ ੭ ॥ ੧੮ ॥ [ਪੰਨਾ ੬੧੩]

ਪਦ ਅਰਥ :-ਗਰਭ ਮਹਿ—ਪੇਟ ਵਿਚ । ਆਪਨ—ਆਪਣਾ । ਦ—ਦੇ ਕੇ ।
ਤਹ—ਉਥੇ, ਮਾਂ ਦੇ ਪੇਟ ਵਿਚ । ਰਾਖਨਹਾਰੇ—ਬਚਾਣ ਦੀ ਸਮਰਥਾ ਵਾਲੇ । ਪਾਵਕ—
(ਵਿਕਾਰਾਂ ਦੀ) ਅੱਗ । ਸਾਗਰ—ਸਮੁੰਦਰ । ਅਥਾਹ—ਬਹੁਤ ਡੂੰਘਾ । ਤਾਰਨਹਾਰੇ—ਹੇ
ਪਾਰ ਲੰਘਾ ਸਕਣ ਵਾਲੇ ! ੧ ।

ਮਾਧੋ—[ਮਾ-ਧਵ-ਮਾਇਆ ਦਾ ਪਤੀ] ਹੇ ਪ੍ਰਭੂ ! ਸਿਰਿ ਮੋਰਾ—ਮੇਰੇ ਸਿਰ ਉੱਤੇ ।
ਈਹਾ ਇਸ ਲੋਕ ਵਿਚ । ਉਹਾ—ਉਸ ਲੋਕ ਵਿਚ । ਧੋਰਾ—ਆਸਰਾ । ਰਹਾਉ ।

ਕੀਤੇ ਕਉ—ਬਣਾਈਆਂ ਚੀਜ਼ਾਂ ਨੂੰ । ਮੇਰੈ ਸੰਮਾਨੈ—ਮੇਰੇ ਸਮ ਮਾਨੈ, ਮੇਰੇ ਪਹਾੜ
ਦੇ ਬਰਾਬਰ ਮੰਨਦਾ ਹੈ । ਤ੍ਰਿਣੁ—ਤੀਲਾ, ਤੁੱਛ । ਮਾਗਨ ਕਉ—ਮੰਗਣ ਵਾਲੀ । ਸਗਲੀ—
ਸਾਰੀ ਲੁਕਾਈ । ਦੇਹਿ—ਤੂ ਦੇਂਦਾ ਹੈਂ । ਪ੍ਰਭ—ਹੇ ਪ੍ਰਭੂ ! ਭਾਨੈ—ਆਪਣੀ ਰਜ਼ਾ
ਵਿਚ । ੨ ।

ਖਿਨ-ਰਤਾ ਕੁ ਹੀ ਸਮਾ । ਅਵਰੁ-ਹੋਰ । ਖਿਨੈ ਮਹਿ-ਖਿਨ ਵਿਚ ਹੀ । ਅਚ-
ਰਜ-ਹੈਰਾਨ ਕਰ ਦੇਣ ਵਾਲੇ । ਚਲਤ-ਕੋਤਕ । ਰੂੜੋ-ਸੋਹਣਾ । ਗੂੜੋ-(ਸਾਰੇ ਸੰਸਾਰ
ਵਿਚ) ਲੁਕਿਆ ਹੋਇਆ । ਗੰਭੀਰੋ-ਵੁਡੇ ਜਿਗਰੇ ਵਾਲਾ । ਅਗਮ-ਹੇ ਅਪਹੁੰਚ !
ਅਪਾਰੇ-ਹੇ ਅਪਾਰ ! ਹੇ ਬੇਅੰਤ ! ੩ ।

ਸਾਧ ਸੰਗਿ-ਸਾਧ ਸੰਗਤਿ ਵਿਚ । ਜਉ-ਜਦੋਂ । ਤੁਮਹਿ-ਤੂੰ ਆਪ ਹੀ । ਤਉ-
ਤਦੋਂ । ਪੇਖਤ ਹੀ-ਵੇਖਦਿਆਂ ਹੀ । ਪੁਰਖ-ਸਰਬ-ਵਿਆਪਕ । ਨਿਰਬਾਣੀ-ਵਾਸਨਾ-
ਰਹਿਤ । ੪ ।

ਅਰਥ :-ਹੇ ਪ੍ਰਭੂ ! ਤੂੰ ਮੇਰੇ ਸਿਰ ਉੱਤੇ ਰਾਖਾ ਹੈਂ ਇਸ ਲੋਕ ਵਿਚ, ਤੇ,
ਪਰਲੋਕ ਵਿਚ ਮੈਨੂੰ ਤੇਰਾ ਹੀ ਆਸਰਾ ਹੈ । ਰਹਾਉ ।

ਹੇ (ਸੰਸਾਰ ਸਮੁੰਦਰ ਤੋਂ) ਪਾਰ ਲੰਘਾਣ ਦੀ ਸਮਰਥਾ ਰੱਖਣ ਵਾਲੇ ! ਮਾਂ ਦੇ ਪੇਟ
ਵਿਚ ਸਾਨੂੰ ਤੂੰ ਆਪਣਾ ਸਿਮਰਨ ਦੇ ਕੇ ਉੱਥੇ ਸਾਡੀ ਰੱਖਿਆ ਕਰਨ ਵਾਲਾ ਹੈਂ ।
(ਵਿਕਾਰਾਂ ਦੀ) ਅੱਗ ਦੇ ਸਮੁੰਦਰ ਦੀਆਂ ਡੂੰਘੀਆਂ ਲਹਿਰਾਂ ਵਿਚ ਡਿੱਗੇ ਪਏ ਨੂੰ ਭੀ ਮੈਨੂੰ
ਪਾਰ ਲੰਘਾ ਲੈ । ੧ ।

ਹੇ ਪ੍ਰਭੂ ! ਤੇਰੇ ਪੈਦਾ ਕੀਤੇ ਪਦਾਰਥਾਂ ਨੂੰ (ਇਹ ਜੀਵ) ਮੇਰੂ ਪਰਬਤ ਜੋਡੀਆਂ
ਵੁਡੀਆਂ ਸਮਝਦਾ ਹੈ, ਪਰ ਤੈਨੂੰ ਜੋ ਤੂੰ ਸਭ ਦਾ ਪੈਦਾ ਕਰਨ ਵਾਲਾ ਹੈਂ ਇਕ ਤੀਲੇ
ਵਰਗਾ ਜਾਣਦਾ ਹੈ । ਹੇ ਪ੍ਰਭੂ ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਸਾਰੀ ਲੁਕਾਈ ਤੇਰੇ ਹੀ
ਦਰ ਤੋਂ ਮੰਗਣ ਵਾਲੀ ਹੈ, ਤੂੰ ਆਪਣੀ ਰਜ਼ਾ ਵਿਚ ਸਭ ਨੂੰ ਦਾਨ ਦੇਂਦਾ ਹੈਂ । ੨ ।

ਹੇ ਪ੍ਰਭੂ ! ਤੇਰੇ ਕੋਤਕ ਹੈਰਾਨ ਕਰ ਦੇਣ ਵਾਲੇ ਹਨ, ਇਕ ਛਿਨ ਵਿਚ ਤੂੰ ਕੁਝ
ਦਾ ਕੁਝ ਬਣਾ ਦੇਂਦਾ ਹੈਂ । ਹੇ ਅਪਹੁੰਚ ! ਹੇ ਬੇਅੰਤ ! ਤੂੰ ਸਭ ਤੋਂ ਉੱਚਾ ਹੈਂ, ਤੂੰ ਸੋਹਣਾ
ਹੈਂ, ਤੂੰ ਵੁਡੇ ਜਿਗਰੇ ਵਾਲਾ ਹੈਂ, ਤੂੰ ਸਾਰੇ ਸੰਸਾਰ ਵਿਚ ਗੁਪਤ ਵੱਸ ਰਿਹਾ ਹੈਂ । ੩ ।

ਹੇ ਨਾਨਕ ! (ਆਖ-) ਹੇ ਸਰਬ-ਵਿਆਪਕ ਪ੍ਰਭੂ ! ਜਦੋਂ ਤੂੰ ਆਪ ਹੀ (ਕਿਸੇ
ਜੀਵ ਨੂੰ) ਸਾਧ ਸੰਗਤਿ ਵਿਚ ਮਿਲਾਂਦਾ ਹੈਂ, ਤਦੋਂ ਉਹ ਤੇਰੀ ਸਿਫਤਿ ਸਾਲਾਹ ਦੀ
ਬਾਣੀ ਸੁਣਦਾ ਹੈ । (ਹੇ ਭਾਈ !) ਵਾਸਨਾ-ਰਹਿਤ ਸਰਬ-ਵਿਆਪਕ ਪ੍ਰਭੂ ਦਾ ਪਰਤਾਪ
ਵੇਖ ਕੇ ਤਦੋਂ ਉਸ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ । ੪ । ੭ । ੧੮ ।

ਸੋਰਠਿ ਮਹਲਾ ੫ ॥ ਹਮ ਸੰਤਨ ਕੀ ਰੇਨੁ ਪਿਆਰੇ ਹਮ ਸੰਤਨ
ਕੀ ਸਰਣਾ ॥ ਸੰਤ ਹਮਾਰੀ ਓਟ ਸਤਾਣੀ ਸੰਤ ਹਮਾਰਾ ਗਹਣਾ ॥੧॥
ਹਮ ਸੰਤਨ ਸਿਉ ਬਣਿ ਆਈ ॥ ਪੂਰਬਿ ਲਿਖਿਆ ਪਾਈ ॥ ਇਹੁ ਮਨੁ
ਤੇਰਾ ਭਾਈ ॥ ਰਹਾਉ ॥ ਸੰਤਨ ਸਿਉ ਮੇਰੀ ਲੇਵਾ ਦੇਵੀ ਸੰਤਨ ਸਿਉ
ਬਿਉਹਾਰਾ ॥ ਸੰਤਨ ਸਿਉ ਹਮ ਲਾਹਾ ਖਾਟਿਆ ਹਰਿ ਭਗਤਿ ਭਰੇ ਭੰਡਾਰਾ ॥

॥੨॥ ਸੰਤਨ ਮੋ ਕਉ ਪੁੰਜੀ ਸਉਪੀ ਤਉ ਉਤਰਿਆ ਮਨ ਕਾ ਧੋਖਾ ॥
ਧਰਮਰਾਇ ਅਬ ਕਹਾ ਕਰੈਗੋ ਜਉ ਫਾਟਿਓ ਸਗਲੋ ਲੇਖਾ ॥ ੩ ॥ ਮਹਾ
ਅਨੰਦ ਭਏ ਸੁਖੁ ਪਾਇਆ ਸੰਤਨ ਕੈ ਪਰਸਾਦੇ ॥ ਕਹੁ ਨਾਨਕ ਹਰਿ ਸਿਉ
ਮਨੁ ਮਾਨਿਆ ਰੰਗਿ ਰਤੇ ਬਿਸਮਾਦੇ ॥ ੪ ॥ ੮ ॥ ੧੯ ॥ [ਪੰਨਾ ੬੧੪]

ਪਦ ਅਰਥ :- ਰੇਨੁ-ਚਰਨ-ਧੂੜ । ਪਿਆਰੇ-ਹੇ ਪਿਆਰੇ ਪ੍ਰਭੂ ! ਓਟ-
ਆਸਰਾ । ਸਤਾਣੀ-ਸ-ਤਾਣੀ, ਤਾਣ ਵਾਲੀ, ਤਕੜੀ । ੧ ।

ਸਿਉ-ਨਾਲ । ਬਣਿ ਆਈ-ਪ੍ਰੀਤਿ ਬਣ ਗਈ ਹੈ । ਪੂਰਬਿ ਲਿਖਿਆ-ਪੂਰਬਲੇ
ਭਾਗਾਂ ਅਨੁਸਾਰ ਲਿਖਿਆ ਲੇਖ । ਭਾਈ-ਪ੍ਰੇਮੀ । ਰਹਾਉ ।

ਲੇਵਾ ਦੇਵੀ-ਲੈਣ-ਦੇਣ । ਬਿਉਹਾਰਾ-ਵਰਤਣ-ਵਿਹਾਰ । ਲਾਹਾ-ਲਾਭ ।
ਭੰਡਾਰਾ-ਖਜ਼ਾਨੇ । ੨ ।

ਮੋ ਕਉ-ਮੈਨੂੰ । ਪੁੰਜੀ-ਹਰਿ-ਨਾਮ ਦਾ ਸਰਮਾਇਆ । ਸਉਪੀ-ਹਵਾਲੇ ਕੀਤੀ,
ਦਿੱਤੀ । ਧੋਖਾ-ਫਿਕਰ । ਕਹਾ ਕਰੈਗੋ-ਕੁਝ ਨਹੀਂ ਕਰ ਸਕੇਗਾ । ਪਾਟਿਆ-ਪਾਟ
ਗਿਆ ਹੈ । ਸਗਲੋ-ਸਾਰਾ । ੩ ।

ਪਰਸਾਦੇ-ਪਰਸਾਦਿ, ਕਿਰਪਾ ਨਾਲ । ਮਾਨਿਆ-ਪਤੀਜ ਗਿਆ ਹੈ । ਰੰਗਿ-
ਪ੍ਰੇਮ-ਰੰਗ ਵਿਚ । ਰਤੇ-ਰੰਗਿਆ ਗਿਆ । ਬਿਸਮਾਦੇ-ਅਸਚਰਜ ਪ੍ਰਭੂ ਦੇ ।

ਅਰਥ :- ਹੇ ਪ੍ਰਭੂ ! ਤੇਰੇ ਸੰਤਾਂ ਨਾਲ ਮੇਰੀ ਪ੍ਰੀਤਿ ਬਣ ਗਈ ਹੈ । ਪਿਛਲੇ
ਲਿਖੇ ਲੇਖ ਅਨੁਸਾਰ ਇਹ ਪ੍ਰਾਪਤੀ ਹੋਈ ਹੈ । ਹੁਣ ਮੇਰਾ ਇਹ ਮਨ ਤੇਰਾ ਪ੍ਰੇਮੀ ਬਣ
ਗਿਆ ਹੈ । ਰਹਾਉ ।

ਹੇ ਪਿਆਰੇ ਪ੍ਰਭੂ ! (ਮੇਹਰ ਕਰ) ਮੈਂ ਤੇਰੇ ਸੰਤ ਜਨਾਂ ਦੀ ਚਰਨ-ਧੂੜ ਬਣਿਆ
ਰਹਾਂ, ਸੰਤ ਜਨਾਂ ਦੀ ਸਰਨ ਪਿਆ ਰਹਾਂ । ਸੰਤ ਹੀ ਮੇਰਾ ਤਕੜਾ ਸਹਾਰਾ ਹਨ, ਸੰਤ
ਜਨ ਹੀ ਮੇਰੇ ਜੀਵਨ ਨੂੰ ਸੋਹਣਾ ਬਣਾਣ ਵਾਲੇ ਹਨ । ੧ ।

(ਹੇ ਪ੍ਰਭੂ ! ਤੇਰੀ ਮੇਹਰ ਨਾਲ) ਸੰਤ ਜਨਾਂ ਨਾਲ ਹੀ ਮੇਰਾ ਲੈਣ-ਦੇਣ ਤੇ ਵਰਤਣ-
ਵਿਹਾਰ ਹੈ । ਸੰਤ ਜਨਾਂ ਨਾਲ ਰਹਿ ਕੇ ਮੈਂ ਇਹ ਲਾਭ ਖੱਟਿਆ ਹੈ ਕਿ ਮੇਰੇ ਅੰਦਰ
ਭਗਤੀ ਦੇ ਖਜ਼ਾਨੇ ਭਰ ਗਏ ਹਨ । ੨ ।

ਹੇ ਭਾਈ ! ਜਦੋਂ ਤੋਂ ਸੰਤ ਜਨਾਂ ਨੇ ਮੈਨੂੰ ਪਰਮਾਤਮਾ ਦੀ ਭਗਤੀ ਦੀ ਰਾਸਿ-ਪੁੰਜੀ
ਦਿੱਤੀ ਹੈ, ਤਦੋਂ ਤੋਂ ਮੇਰੇ ਮਨ ਦਾ ਚਿੰਤਾ-ਫਿਕਰ ਲਹਿ ਗਿਆ ਹੈ । (ਮੇਰੇ ਜਨਮਾਂ
ਜਨਮਾਂਤਰਾਂ ਦੇ ਕੀਤੇ ਕਰਮਾਂ ਦਾ) ਸਾਰਾ ਹੀ ਹਿਸਾਬ ਦਾ ਕਾਗਜ਼ ਪਾਟ ਚੁਕਾ ਹੈ । ਹੁਣ
ਧਰਮਰਾਜ ਮੈਥੋਂ ਕੋਈ ਪੁੱਛ ਨਹੀਂ ਕਰੇਗਾ । ੩ ।

ਹੇ ਭਾਈ ! ਸੰਤ ਜਨਾਂ ਦੀ ਕਿਰਪਾ ਨਾਲ ਮੇਰੇ ਅੰਦਰ ਬੜਾ ਆਤਮਕ ਆਨੰਦ

ਬਣਿਆ ਪਿਆ ਹੈ । ਹੇ ਨਾਨਕ ! ਆਖ-ਮੇਰਾ ਮਨ ਪਰਮਾਤਮਾ ਨਾਲ ਪਤੀਜ ਗਿਆ ਹੈ ਅਸਚਰਜ ਪ੍ਰਭੂ ਦੇ ਪ੍ਰੇਮ-ਰੰਗ ਵਿਚ ਮੈਂ ਰੰਗਿਆ ਗਿਆ ਹਾਂ । ੪।੮।੧੯।

ਸੋਰਠਿ ਮ: ੫ ॥ ਜੇਤੀ ਸਮਗ੍ਰੀ ਦੇਖਹੁ ਰੇ ਨਰ ਤੇਤੀ ਹੀ ਛਡਿ ਜਾਨੀ ॥ ਰਾਮਨਾਮ ਸੰਗਿ ਕਰਿ ਬਿਉਹਾਰਾ ਪਾਵਹਿ ਪਦੁ ਨਿਰਬਾਨੀ ॥੧॥
ਪਿਆਰੇ ਤੂ ਮੇਰੇ ਸੁਖਦਾਤਾ ॥ ਗੁਰਿ ਪੂਰੈ ਦੀਆ ਉਪਦੇਸਾ ਤੁਮ ਹੀ ਸੰਗਿ ਪਰਾਤਾ ॥ ਰਹਾਉ ॥ ਕਾਮ ਕ੍ਰੋਧ ਲੋਭ ਮੋਹ ਅਭਿਮਾਨਾ ਤਾ ਮਹਿ ਸੁਖੁ ਨਹੀ ਪਾਈਐ ॥ ਹੋਹੁ ਰੇਨ ਤੂ ਸਗਲ ਕੀ ਮੇਰੇ ਮਨ ਤਉ ਅਨਦ ਮੰਗਲ ਸੁਖੁ ਪਾਈਐ ॥੨॥ ਘਾਲ ਨਾ ਭਾਨੈ ਅੰਤਰ ਬਿਧਿ ਜਾਨੈ ਤਾ ਕੀ ਕਰਿ ਮਨ ਸੇਵਾ ॥ ਕਰਿ ਪੂਜਾ ਹੋਮਿ ਇਹੁ ਮਨੂਆ ਅਕਾਲ ਮੂਰਤਿ ਗੁਰਦੇਵਾ ॥ ੩ ॥ ਗੋਬਿਦ ਦਾਮੋਦਰ ਦਇਆਲ ਮਾਧਵੇ ਪਾਰਬ੍ਰਹਮ ਨਿਰੰਕਾਰਾ ॥ ਨਾਮੁ ਵਰਤਣਿ ਨਾਮੇ ਵਾਲੇਵਾ ਨਾਮੁ ਨਾਨਕ ਪ੍ਰਾਨ ਅਧਾਰਾ ॥੪॥੯॥੨੦॥
[ਪੰਨਾ ੬੧੪]

ਪਦ ਅਰਥ :-ਜੇਤੀ-ਜਿਤਨੀ ਹੀ । ਸਮਗ੍ਰੀ-ਸਾਮਾਨ । ਤੇਤੀ ਹੀ-ਇਹ ਸਾਰੀ ਹੀ । ਸੰਗਿ-ਨਾਲ । ਪਦੁ-ਆਤਮਕ ਦਰਜਾ । ਨਿਰਬਾਨੀ-ਵਾਸਨਾ-ਰਹਿਤ । ੧।

ਪਿਆਰੇ-ਹੇ ਪਿਆਰੇ ਪ੍ਰਭੂ ! ਗੁਰਿ ਪੂਰੈ-ਪੂਰੇ ਗੁਰੂ ਨੇ । ਪਰਾਤਾ-ਪ੍ਰੋਤਾ ਗਿਆ ਹਾਂ । ਰਹਾਉ ।

ਤਾ ਮਹਿ-ਇਹਨਾਂ ਵਿਚ ਫਸੇ ਰਿਹਾਂ । ਰੇਨ-ਚਰਨ-ਧੂੜ । ਸਗਲ ਕੀ-ਸਭਨਾਂ ਦੀ । ੨ ।

ਘਾਲ-ਮੋਹਨਤ । ਭਾਨੈ-ਭੰਨਦਾ, ਨਾਸ ਕਰਦਾ । ਅੰਤਰ ਬਿਧਿ-ਅੰਦਰਲੀ ਹਾਲਤ । ਮਨ-ਹੇ ਮਨ ! ਹੋਮਿ-ਹਵਨ ਕਰ ਦੇਹ, ਭੇਟਾ ਕਰ ਦੇਹ । ਅਕਾਲ ਮੂਰਤਿ-ਜਿਸ ਦੀ ਹਸਤੀ ਮੌਤ-ਰਹਿਤ ਹੈ । ੩ ।

ਦਾਮੋਦਰ-[ਦਾਮ-ਰੱਸੀ । ਉਦਰ-ਪੇਟ] ਪਰਮਾਤਮਾ । ਮਾਧਵੇ-ਮਾਇਆ ਦਾ ਪਤੀ, ਪ੍ਰਭੂ । ਵਰਤਣਿ-ਹਰ ਰੋਜ਼ ਕੰਮ ਆਉਣ ਵਾਲੀ ਚੀਜ਼ । ਵਾਲੇਵਾ-ਹਿਰਦੇ-ਘਰ ਦਾ ਸਾਮਾਨ । ਅਧਾਰਾ-ਆਸਰਾ । ਨਾਮੋ-ਨਾਮ ਹੀ । ੪ ।

ਅਰਥ :-ਹੇ ਪਿਆਰੇ ਪ੍ਰਭੂ ! (ਮੈਨੂੰ ਨਿਬਰਾ ਹੋ ਗਿਆ ਹੈ ਕਿ) ਤੂੰ ਹੀ ਮੇਰਾ ਸੁਖਾਂ ਦਾ ਦਾਤਾ ਹੈਂ । (ਜਦੋਂ ਤੋਂ) ਪੂਰੇ ਗੁਰੂ ਨੇ ਮੈਨੂੰ ਉਪਦੇਸ਼ ਦਿੱਤਾ ਹੈ, ਮੈਂ ਤੇਰੇ ਨਾਲ ਹੀ ਪ੍ਰੋਤਾ ਗਿਆ ਹਾਂ । ਰਹਾਉ ।

ਹੇ ਮਨੁ ! ਇਹ ਜਿਤਨਾ ਹੀ ਸਾਜ-ਸਾਮਾਨ ਤੂੰ ਵੇਖ ਰਿਹਾ ਹੈਂ, ਇਹ ਸਾਰਾ ਹੀ (ਅੰਤ) ਛੱਡ ਕੇ ਚਲੇ ਜਾਣਾ ਹੈ । ਪਰਮਾਤਮਾ ਦੇ ਨਾਮ ਨਾਲ ਸਾਂਝ ਬਣਾ, ਤੂੰ ਉਹ

ਆਤਮਕ ਦਰਜਾ ਹਾਸਲ ਕਰ ਲਏਂਗਾ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ । ੧ ।

ਹੇ ਭਾਈ ! ਕਾਮ ਕ੍ਰੋਧ ਲੋਭ ਮੋਹ ਅਹੰਕਾਰ—ਇਹ ਵਿਚ ਫਸੇ ਰਿਹਾਂ ਸੁਖ ਨਹੀਂ ਮਿਲਿਆ ਕਰਦਾ । ਹੇ ਮੇਰੇ ਮਨ ! ਤੂੰ ਸਭਨਾਂ ਦੇ ਚਰਨਾਂ ਦੀ ਧੂੜ ਬਣਿਆ ਰਹੁ । ਤਦੋਂ ਹੀ ਆਤਮਕ ਆਨੰਦ ਖੁਸ਼ੀ ਸੁਖ ਪ੍ਰਾਪਤ ਹੁੰਦਾ ਹੈ ।

ਹੇ ਮੇਰੇ ਮਨ ! ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰ, ਜੇਹੜਾ ਕਿਸੇ ਦੀ ਕੀਤੀ ਮੇਹਨਤ ਨੂੰ ਅਜਾਈਂ ਨਹੀਂ ਜਾਣ ਦੇਂਦਾ, ਤੇ ਹਰੇਕ ਦੇ ਦਿਲ ਦੀ ਜਾਣਦਾ ਹੈ । ਹੇ ਭਾਈ ! ਜੇਹੜਾ ਪ੍ਰਕਾਸ਼-ਰੂਪ ਪ੍ਰਭੂ ਸਭ ਤੋਂ ਵੱਡਾ ਹੈ ਜਿਸ ਦਾ ਸਰੂਪ ਮੌਤ-ਰਹਿਤ ਹੈ, ਉਸ ਦੀ ਪੂਜਾ-ਭਗਤੀ ਕਰ, ਤੇ, ਭੇਟਾ ਵਜੋਂ ਆਪਣਾ ਇਹ ਮਨ ਉਸ ਦੇ ਹਵਾਲੇ ਕਰ ਦੇਹ । ੩ ।

ਹੇ ਨਾਨਕ ! ਗੋਬਿੰਦ ਦਾਮੋਦਰ ਦਇਆ-ਦੇ-ਘਰ, ਮਾਇਆ-ਦੇ-ਪਤੀ, ਪਾਰਬ੍ਰਹਮ ਨਿਰੰਕਾਰ ਦੇ ਨਾਮ ਨੂੰ ਹਰ ਵੇਲੇ ਕੰਮ ਆਉਣ ਵਾਲੀ ਚੀਜ਼ ਬਣਾ, ਨਾਮ ਨੂੰ ਹੀ ਹਿਰਦੇ-ਘਰ ਦਾ ਸਾਮਾਨ ਬਣਾ, ਨਾਮ ਹੀ ਜਿੰਦ ਦਾ ਆਸਰਾ ਹੈ । ੪ । ੬ । ੨੦ ।

ਸੋਰਠਿ ਮਹਲਾ ੫ ॥ ਮਿਰਤਕ ਕਉ ਪਾਇਓ ਤਨਿ ਸਾਸਾ ਬਿਛੁਰਤ ਆਨਿ ਮਿਲਾਇਆ ॥ ਪਸੂ ਪਰੇਤ ਮੁਗਥ ਭਏ ਸ੍ਰੋਤੇ ਹਰਿਨਾਮਾ ਮੁਖਿ ਗਾਇਆ ॥ ੧ ॥ ਪੂਰੇ ਗੁਰ ਕੀ ਦੇਖੁ ਵਡਾਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਰਹਾਉ ॥ ਦੂਖ ਸੋਗ ਕਾ ਢਾਹਿਓ ਡੇਰਾ ਅਨਦ ਮੰਗਲ ਬਿਸਰਾਮਾ ॥ ਮਨ ਬਾਂਛਤ ਫਲ ਮਿਲੇ ਅਚਿੰਤਾ ਪੂਰਨ ਹੋਏ ਕਾਮਾ ॥ ੨ ॥ ਈਹਾ ਸੁਖੁ ਆਗੈ ਮੁਖ ਉਜਲ ਮਿਟਿ ਗਏ ਆਵਣ ਜਾਣੇ ॥ ਨਿਰਭਉ ਭਏ ਹਿਰਦੈ ਨਾਮੁ ਵਸਿਆ ਅਪੁਨੇ ਸਤਿਗੁਰ ਕੈ ਮਨਿ ਭਾਣੇ ॥ ੩ ॥ ਉਠਤ ਬੈਠਤ ਹਰਿ ਗੁਣ ਗਾਵੈ ਦੂਖੁ ਦਰਦੁ ਭ੍ਰਮੁ ਭਾਗਾ ॥ ਕਹੁ ਨਾਨਕ ਤਾ ਕੇ ਪੂਰ ਕਰੰਮਾ ਜਾ ਕਾ ਗੁਰ ਚਰਨੀ ਮਨੁ ਲਾਗਾ ॥੪॥੧੦॥੨੧॥ [ਪੰਨਾ ੬੧੪]

ਪਦ ਅਰਥ :—ਮਿਰਤਕ—(ਆਤਮਕ ਜੀਵਨ ਵਲੋਂ) ਮਰਿਆ ਹੋਇਆ । ਤਨਿ—ਸਰੀਰ ਵਿਚ, ਹਿਰਦੇ ਵਿਚ । ਸਾਸਾ—ਸਾਹ, ਜਿੰਦ, ਆਤਮਕ ਜੀਵਨ ਦੇਣ ਵਾਲਾ ਨਾਮ । ਆਨਿ—ਲਿਆ ਕੇ । ਮੁਗਥ—ਮੂਰਖ । ਸ੍ਰੋਤੇ—(ਸਿਫਤਿ ਸਾਲਾਹ ਨੂੰ) ਸੁਣਨ ਵਾਲੇ । ਮੁਖਿ—ਮੂੰਹ ਨਾਲ । ੧ ।

ਤਾ ਕੀ—ਉਸ (ਵਡਿਆਈ) ਦੀ । ਰਹਾਉ ।

ਸੋਗ—ਗਮ । ਬਿਸਰਾਮਾ—ਟਿਕਾਣਾ, ਨਿਵਾਸ । ਬਾਂਛਤ—ਇੱਛਤ । ਅਚਿੰਤਾ—ਅਚਨਚੇਤ । ੨ ।

ਈਹਾ—ਇਸ ਲੋਕ ਵਿਚ । ਆਰੀ—ਪਰਲੋਕ ਵਿਚ । ਹਿਰਦੈ—ਹਿਰਦੇ ਵਿਚ ।
ਮਨਿ—ਮਨ ਵਿਚ । ਭਾਣੇ—ਪਿਆਰੇ ਲੱਗੇ । ੩ ।

ਦਰਦੁ—ਪੀੜ । ਭ੍ਰਮੁ—ਭਟਕਣ । ਪੂਰ—ਪੂਰੇ, ਸਫਲ । ਕਰੰਮਾ—ਕੰਮ । ੪ ।

ਅਰਥ :-ਹੇ ਭਾਈ ! ਪੂਰੇ ਗੁਰੂ ਦੀ ਆਤਮਕ ਉੱਚਤਾ ਬੜੀ ਅਸਚਰਜ ਹੈ,
ਉਸ ਦਾ ਮੁੱਲ ਨਹੀਂ ਦੱਸਿਆ ਜਾ ਸਕਦਾ । ਰਹਾਉ ।

ਹੇ ਭਾਈ ! (ਗੁਰੂ ਆਤਮਕ ਤੌਰ ਤੇ) ਮਰੇ ਹੋਏ ਮਨੁੱਖ ਦੇ ਸਰੀਰ ਵਿਚ ਨਾਮ-
ਜਿੰਦ ਪਾ ਦੇਂਦਾ ਹੈ, (ਪ੍ਰਭੂ ਤੋਂ) ਵਿਛੁੜੇ ਹੋਏ ਮਨੁੱਖ ਨੂੰ ਲਿਆ ਕੇ (ਪ੍ਰਭੂ ਨਾਲ) ਮਿਲਾ
ਦੇਂਦਾ ਹੈ । ਪਸੂ (-ਸੁਭਾਉ ਮਨੁੱਖ) ਪ੍ਰੇਤ (-ਸੁਭਾਉ ਬੰਦੇ) ਮੂਰਖ ਮਨੁੱਖ (ਗੁਰੂ ਦੀ
ਕਿਰਪਾ ਨਾਲ ਪਰਮਾਤਮਾ ਦਾ ਨਾਮ) ਸੁਣਨ ਵਾਲੇ ਬਣ ਜਾਂਦੇ ਹਨ, ਪਰਮਾਤਮਾ ਦਾ
ਨਾਮ ਮੂੰਹ ਨਾਲ ਗਾਣ ਲੱਗ ਜਾਂਦੇ ਹਨ । ੧ ।

(ਹੇ ਭਾਈ ! ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਉਸ ਨੂੰ ਨਾਮ-
ਜਿੰਦ ਦੇ ਕੇ ਉਸ ਦੇ ਅੰਦਰੋਂ) ਦੁੱਖਾਂ ਦਾ ਗਮਾਂ ਦਾ ਡੇਰਾ ਹੀ ਢਾਹ ਦੇਂਦਾ ਹੈ ਉਸ ਦੇ
ਅੰਦਰ ਆਨੰਦ ਖੁਸ਼ੀਆਂ ਦਾ ਟਿਕਾਣਾ ਬਣਾ ਦੇਂਦਾ ਹੈ । ਉਸ ਮਨੁੱਖ ਨੂੰ ਅਚਨਚੇਤ ਮਨ-
ਇੱਛਤ ਫਲ ਮਿਲ ਜਾਂਦੇ ਹਨ ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ । ੨ ।

ਹੇ ਭਾਈ ! ਜੇਹੜੇ ਮਨੁੱਖ ਆਪਣੇ ਗੁਰੂ ਦੇ ਮਨ ਵਿਚ ਭਾ ਜਾਂਦੇ ਹਨ, ਉਹਨਾਂ ਨੂੰ
ਇਸ ਲੋਕ ਵਿਚ ਸੁਖ ਪ੍ਰਾਪਤ ਰਹਿੰਦਾ ਹੈ, ਪਰਲੋਕ ਵਿਚ ਭੀ ਉਹ ਸੁਰਖ-ਰੂ ਹੋ ਜਾਂਦੇ
ਹਨ, ਉਹਨਾਂ ਦੇ ਜਨਮ ਮਰਨ ਦੇ ਗੀੜ ਮੁੱਕ ਜਾਂਦੇ ਹਨ, ਉਹਨਾਂ ਨੂੰ ਕੋਈ ਡਰ ਪੌਹ ਨਹੀਂ
ਸਕਦਾ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹਨਾਂ ਦੇ ਹਿਰਦੇ ਵਿਚ ਪਰਮਾਤਮਾ ਦਾ
ਨਾਮ ਆ ਵੱਸਦਾ ਹੈ । ੩ ।

ਹੇ ਨਾਨਕ ! ਆਖ—ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਜੁੜਿਆ
ਰਹਿੰਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ, ਉਹ ਮਨੁੱਖ ਉੱਠਦਾ ਬੈਠਦਾ ਹਰ
ਵੇਲੇ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਸ ਦੇ ਅੰਦਰੋਂ
ਹਰੇਕ ਦੁੱਖ ਪੀੜ ਭਟਕਣਾ ਖਤਮ ਹੋ ਜਾਂਦੀ ਹੈ । ੪।੧੦।੨੧।

ਸੋਰਠਿ ਮਹਲਾ ੫ ॥ ਰਤਨੁ ਛਾਡਿ ਕਉਡੀ ਸੰਗਿ ਲਾਗੇ ਜਾ ਤੇ
ਕਛੁ ਨ ਪਾਈਐ ॥ ਪੂਰਨ ਪਾਰਬ੍ਰਹਮ ਪਰਮੇਸੁਰ ਮੇਰੇ ਮਨ ਸਦਾ ਧਿਆ-
ਈਐ ॥ ੧ ॥ ਸਿਮਰਹੁ ਹਰਿਹਰਿ ਨਾਮੁ ਪਰਾਨੀ ॥ ਬਿਨਸੈ ਕਾਚੀ ਦੇਹ
ਅਗਿਆਨੀ ॥ ਰਹਾਉ ॥ ਮ੍ਰਿਗ ਤ੍ਰਿਸਨਾ ਅਰੁ ਸੁਪਨ ਮਨੋਰਥ ਤਾ ਕੀ ਕਛੁ
ਨ ਵਡਾਈ ॥ ਰਾਮ ਭਜਨ ਬਿਨੁ ਕਾਮਿ ਨ ਆਵਸਿ ਸੰਗਿ ਨ ਕਾਹੂ ਜਾਈ

॥ ੨ ॥ ਹਉ ਹਉ ਕਰਤ ਬਿਹਾਇ ਅਵਰਦਾ ਜੀਅ ਕੋ ਕਾਮੁ ਨ ਕੀਨਾ ॥
ਧਾਵਤ ਧਾਵਤ ਨਹ ਤ੍ਰਿਪਤਾਸਿਆ ਰਾਮਨਾਮੁ ਨਹੀ ਚੀਨਾ ॥ ੩ ॥ ਸਾਦ
ਬਿਕਾਰ ਬਿਖੈ ਰਸ ਮਾਤੇ ਅਸੰਖ ਖਤੇ ਕਰਿ ਫੇਰੇ ॥ ਨਾਨਕ ਕੀ ਪ੍ਰਭ ਪਾਹਿ
ਬਿਨੰਤੀ ਕਾਟਹੁ ਅਵਗੁਣ ਮੇਰੇ ॥੪॥੧੧॥੨੨॥ [ਪੰਨਾ ੬੧੫]

ਪਦ ਅਰਥ :-ਰਤਨੁ—ਹੀਰੇ ਵਰਗਾ ਕੀਮਤੀ ਪ੍ਰਭੂ-ਨਾਮ । ਕਉਡੀ—ਕਉਡੀ
ਵਰਗੀ ਤੁੱਛ ਮਾਇਆ । ਸੰਗਿ—ਨਾਲ । ਜਾ ਤੇ—ਜਿਸ (ਮਾਇਆ) ਪਾਸੋਂ । ਮਨ—ਹੋ ਮਨ
। ੧ ।

ਪਰਾਨੀ—ਹੋ ਬੰਦੇ ! ਕਾਚੀ—ਸਦਾ ਕਾਇਮ ਨਾਹ ਰਹਿਣ ਵਾਲੀ । ਦੇਹ—ਸਰੀਰ ।
ਅਗਿਆਨੀ—ਹੋ ਮੂਰਖ ! ਰਹਾਉ ।

ਮ੍ਰਿਗ ਤ੍ਰਿਸਨਾ—ਠਗ ਨੀਰਾ, ਉਹ ਰੇਤ-ਥਲਾ ਜੋ ਤਿਹਾਏ ਹਰਨ ਨੂੰ ਪਾਣੀ ਜਾਪਦਾ
ਹੈ । ਸੁਪਨ ਮਨੋਰਥ—ਸੁਪਨੇ ਵਿਚ ਮਿਲੇ ਪਦਾਰਥ । ਤਾ ਕੀ—ਇਸ (ਮਾਇਆ) ਦੀ ।
ਕਾਮਿ—ਕੰਮ ਵਿਚ । ਨ ਆਵਸਿ—ਨਹੀਂ ਆਵੇਗੀ । ਕਾਹੁ ਸੰਗਿ—ਕਿਸੇ ਦੇ ਭੀ ਨਾਲ ।
। ੨ ।

ਹਉ ਹਉ ਕਰਤ—ਮੈਂ ਮੈਂ ਕਰਦਿਆਂ, ਸਦਾ ਮਾਣ ਕਰਦਿਆਂ । ਬਿਹਾਇ—ਗੁੜਬਰ
ਜਾਂਦੀ ਹੈ । ਅਵਰਦਾ—ਉਮਰ । ਜੀਅ ਕੋ—ਜਿੰਦ ਦਾ, ਜਿੰਦ ਦੇ ਲਾਭ ਵਾਸਤੇ । ਧਾਵਤ
ਧਾਵਤ—ਦੌੜਦਾ ਭਟਕਦਾ । ਤ੍ਰਿਪਤਾਸਿਆ—ਰੱਜਦਾ । ਚੀਨਾ—ਪਛਾਣਿਆ, ਸਾਂਝ ਪਾਈ
। ੩ ।

ਸਾਦ—ਚਸਕੇ । ਬਿਖੈ ਰਸ—ਪਦਾਰਥਾਂ ਦੇ ਸੁਆਦ । ਮਾਤੇ—ਮਸਤ । ਖਤੇ—ਪਾਪ ।
ਕਰਿ—ਕਰ ਕੇ । ਫੇਰੇ—ਜਨਮ ਮਰਨ ਦੇ ਗੇੜਾਂ ਵਿਚ । ਪਾਹਿ—ਪਾਸਿ, ਪਾਸ । ੪ ।

ਅਰਥ :-ਹੋ ਬੰਦੇ ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ । ਹੋ ਗਿਆਨ-
ਹੀਨ ! ਇਹ ਸਰੀਰ ਸਦਾ ਕਾਇਮ ਰਹਿਣ ਵਾਲਾ ਨਹੀਂ ਹੈ, ਇਹ ਜ਼ਰੂਰ ਨਾਸ ਹੋ ਜਾਂਦਾ
ਹੈ । ਰਹਾਉ ।

(ਹੋ ਭਾਈ ! ਮਾਇਆ-ਵੇੜੇ ਮਨੁੱਖ) ਕੀਮਤੀ ਪ੍ਰਭੂ-ਨਾਮ ਛੱਡ ਕੇ ਕਉਡੀ (ਦੇ ਮੁੱਲ
ਦੀ ਮਾਇਆ) ਨਾਲ ਚੰਬੜੇ ਰਹਿੰਦੇ ਹਨ, ਜਿਸ ਪਾਸੋਂ (ਅੰਤ) ਕੁਝ ਭੀ ਪ੍ਰਾਪਤ ਨਹੀਂ
ਹੁੰਦਾ । ਹੋ ਮੇਰੇ ਮਨ ! ਸਰਬ-ਵਿਆਪਕ ਪਾਰਬ੍ਰਹਮ ਪਰਮੇਸਰ ਦਾ ਨਾਮ ਸਦਾ ਸਿਮਰਨਾ
ਚਾਹੀਦਾ ਹੈ । ੧ ।

(ਹੋ ਭਾਈ ! ਇਹ ਮਾਇਆ) ਠਗ-ਨੀਰਾ ਹੈ (ਜੋ ਤਿਹਾਏ ਹਰਨ ਨੂੰ ਤੜਫਾ
ਤੜਫਾ ਕੇ ਮਾਰ ਮੁਕਾਂਦਾ ਹੈ) ਸੁਪਨਿਆਂ ਵਿਚ ਮਿਲੇ ਪਦਾਰਥ ਹੈ, (ਆਤਮਕ ਜੀਵਨ ਵਾਲੇ
ਦੇਸ਼ ਵਿਚ) ਇਸ ਮਾਇਆ ਨੂੰ ਕੁਝ ਭੀ ਇੱਜ਼ਤ ਨਹੀਂ ਮਿਲਦੀ । ਪਰਮਾਤਮਾ ਦੇ ਭਜਨ

ਤੋਂ ਬਿਨਾ (ਹੋਰ ਕੋਈ ਚੀਜ਼) ਕੰਮ ਨਹੀਂ ਆਉਂਦੀ, ਇਹ ਮਾਇਆ (ਅੰਤ) ਕਿਸੇ ਦੇ ਭੀ ਨਾਲ ਨਹੀਂ ਜਾਂਦੀ । ੨ ।

(ਹੇ ਭਾਈ ! ਮਾਇਆ-ਵੇੜੇ ਮਨੁੱਖ ਦੀ) ਉਮਰ (ਮਾਇਆ ਦਾ) ਮਾਣ ਕਰਦਿਆਂ ਹੀ ਥੀਤ ਜਾਂਦੀ ਹੈ, ਉਹ ਕੋਈ ਐਸਾ ਕੰਮ ਨਹੀਂ ਕਰਦਾ ਜੋ ਜਿੰਦ ਦੇ ਲਾਭ ਵਾਸਤੇ ਹੋਵੇ। (ਸਾਰੀ ਉਮਰ ਮਾਇਆ ਦੀ ਖ਼ਾਤਰ) ਦੌੜਦਾ ਭਟਕਦਾ ਰਹਿੰਦਾ ਹੈ, ਰੱਜਦਾ ਨਹੀਂ, ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ । ੩ ।

ਹੇ ਭਾਈ ! ਮਾਇਆ-ਵੇੜਿਆ ਮਨੁੱਖ ਚਸਕਿਆਂ ਵਿਚ ਵਿਕਾਰਾਂ ਵਿਚ ਪਦਾਰਥਾਂ ਦੇ ਸੁਆਦਾਂ ਵਿਚ ਮਸਤ ਰਹਿੰਦਾ ਹੈ, ਬੇਅੰਤ ਪਾਪ ਕਰ ਕਰ ਕੇ ਜਨਮ ਮਰਨ ਦੇ ਗੇੜਾਂ ਵਿਚ ਪਿਆ ਰਹਿੰਦਾ ਹੈ। ਹੇ ਭਾਈ ! ਨਾਨਕ ਦੀ ਅਰਜ਼ੋਈ ਤਾਂ ਪ੍ਰਭੂ ਪਾਸ ਹੀ ਹੈ (ਨਾਨਕ ਪ੍ਰਭੂ ਨੂੰ ਹੀ ਆਖਦਾ ਹੈ—ਹੇ ਪ੍ਰਭੂ !) ਮੇਰੇ ਔਗਣ ਕੱਟ ਦੇਹ । ੪ । ੧੧। ੨੨।

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ॥੧॥ਪੂਰੈ ਗੁਰ ਮੋਟਿਓ ਭਰਮੁ ਅੰਧੇਰਾ ॥ ਭਜੁ ਪ੍ਰੇਮ ਭਗਤਿ ਪ੍ਰਭੁ ਨੇਰਾ ॥ ਰਹਾਉ ॥ ਹਰਿ ਹਰਿ ਨਾਮੁ ਨਿਧਾਨ ਰਸੁ ਪੀਆ ਮਨ ਤਨ ਰਹੇ ਅਘਾਈ ॥ ਜਤ ਕਤ ਪੂਰਿ ਰਹਿਓ ਪਰਮੇਸਰੁ ਕਤ ਆਵੈ ਕਤ ਜਾਈ ॥ ੨ ॥ ਜਪ ਤਪ ਸੰਜਮ ਗਿਆਨ ਤਤ ਬੇਤਾ ਜਿਸੁ ਮਨਿ ਵਸੈ ਗੁਪਾਲਾ ॥ ਨਾਮੁ ਰਤਨੁ ਜਿਨਿ ਗੁਰਮੁਖਿ ਪਾਇਆ ਤਾ ਕੀ ਪੂਰਨ ਘਾਲਾ ॥ ੩ ॥ ਕਲਿ ਕਲੇਸ ਮਿਟੇ ਦੁਖ ਸਗਲੇ ਕਾਟੀ ਜਮ ਕੀ ਫਾਸਾ ॥ ਕਹੁ ਨਾਨਕ ਪ੍ਰਭਿ ਕਿਰਪਾ ਧਾਰੀ ਮਨ ਤਨ ਭਏ ਬਿਗਾਸਾ ॥੪॥੧੨॥੨੩॥ [ਪੰਨਾ ੬੧੫]

ਪਦ ਅਰਥ:—ਬਿਖੁ—ਜ਼ਹਰ । ਜਾਰੇ—ਸਾੜ ਦੇਂਦਾ ਹੈ । ਬਿਖਮੁ—ਔਖਾ । ਕੋ—ਦਾ। ਅਗਨਿ ਕੋ ਸਾਗਰੁ—ਅੱਗ ਦਾ ਸਮੁੰਦਰ । ਸੰਗਿ—ਸੰਗਤਿ ਵਿਚ । ਉਧਾਰੇ—ਪਾਰ ਲੰਘਾ ਦੇਂਦਾ ਹੈ । ੧ ।

ਗੁਰਿ—ਗੁਰੂ ਨੇ । ਭਰਮੁ—ਭਟਕਣ । ਅੰਧੇਰਾ—(ਮਾਇਆ ਦੇ ਮੋਹ ਦਾ) ਹਨੇਰਾ । ਭਜੁ—ਸਿਮਰ । ਨੇਰਾ—ਨੇੜੇ, ਅੰਗ-ਸੰਗ । ਰਹਾਉ ।

ਨਿਧਾਨ—ਖ਼ਜ਼ਾਨੇ । ਰਹੇ ਅਘਾਈ—ਰੱਜ ਗਏ, ਤ੍ਰਿਪਤ ਹੋ ਗਏ । ਜਤ ਕਤ—ਜਿੱਥੇ ਕਿੱਥੇ, ਹਰ ਥਾਂ । ੨ ।

ਬੇਤਾ—ਜਾਣਨ ਵਾਲਾ । ਤਤ ਬੇਤਾ—ਅਸਲੀਅਤ ਦਾ ਜਾਣਨ ਵਾਲਾ । ਜਿਸੁ ਮਨਿ—ਜਿਸ ਦੇ ਮਨ ਵਿਚ । ਗੁਪਾਲਾ—[ਅੱਖਰ 'ਗ' ਦੇ ਨਾਲ ਦੋ ਲਗਾਂ ਹਨ—, ਅਤੇ_ ।

ਅਸਲ ਲਫਜ਼ 'ਗੋਪਾਲਾ' ਹੈ, ਇਥੇ ਇਸ ਨੂੰ 'ਗੁਪਾਲਾ' ਪੜ੍ਹਨਾ ਹੈ। ਜਿਨਿ-ਜਿਸ ਮਨੁੱਖ ਨੇ। ਗੁਰਮੁਖਿ-ਗੁਰੂ ਦੀ ਸਰਨ ਪੈ ਕੇ। ਘਾਲਾ-ਮੋਹਨਤ। ੩।

ਕਲਿ-ਝਗੜੇ। ਸਗਲੇ-ਸਾਰੇ। ਫਾਸਾ-ਫਾਹੀ। ਪ੍ਰਭਿ-ਪ੍ਰਭੂ ਨੇ। ਬਿਗਾਸਾ-ਪ੍ਰਸੰਨ। ੪।

ਅਰਥ :- (ਹੇ ਭਾਈ ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ। (ਹੇ ਭਾਈ ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ)। ਰਹਾਉ।

(ਹੇ ਭਾਈ ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ। (ਇਹ ਜਗਤ ਵਿਕਾਰਾਂ ਦੀ) ਅੰਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫਤਿ ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ। ੧।

ਹੇ ਭਾਈ ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ। ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ। ੨।

ਹੇ ਭਾਈ ! ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ ਆਤਮਕ ਜੀਵਨ ਵਾਲੀ) ਮੋਹਨਤ ਕਾਮਯਾਬ ਹੋ ਗਈ। (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ। ੩।

ਹੇ ਨਾਨਕ ! ਆਖ-ਜਿਸ ਮਨੁੱਖ ਉਤੇ ਪ੍ਰਭੂ ਨੇ ਮੋਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਏ। ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ। ੪। ੧੨। ੨੩।

ਸੋਰਠਿ ਮਹਲਾ ੫ ॥ ਕਰਣ ਕਰਾਵਣਹਾਰ ਪ੍ਰਭੁ ਦਾਤਾ ਪਾਰਬ੍ਰਹਮ
 ਪ੍ਰਭੁ ਸੁਆਮੀ ॥ ਸਗਲੇ ਜੀਅ ਕੀਏ ਦਇਆਲਾ ਸੇ ਪ੍ਰਭੁ ਅੰਤਰਜਾਮੀ ॥੧॥
 ਮੇਰਾ ਗੁਰੁ ਹੋਆ ਆਪਿ ਸਹਾਈ ॥ ਸੁਖ ਸਹਜ ਆਨੰਦ ਮੰਗਲ ਰਸ ਅਚਰਜ
 ਭਈ ਬਡਾਈ ॥ ਰਹਾਉ ॥ ਗੁਰ ਕੀ ਸਰਣਿ ਪਏ ਭੈ ਨਾਸੇ ਸਾਚੀ ਦਰਗਹ
 ਮਾਨੇ ॥ ਗੁਣ ਗਾਵਤ ਆਰਾਧਿ ਨਾਮੁ ਹਰਿ ਆਏ ਅਪੁਨੈ ਥਾਨੇ ॥੨॥ ਜੈਜੈ-
 ਕਾਰੁ ਕਰੈ ਸਭ ਉਸਤਤਿ ਸੰਗਤਿ ਸਾਧ ਪਿਆਰੀ ॥ ਸਦ ਬਲਿਹਾਰਿ ਜਾਉ
 ਪ੍ਰਭੁ ਅਪੁਨੈ ਜਿਨਿ ਪੂਰਨ ਪੈਜ ਸਵਾਰੀ ॥੩॥ ਗੋਸਟਿ ਗਿਆਨੁ ਨਾਮੁ ਸੁਣਿ
 ਉਧਰੇ ਜਿਨਿ ਜਿਨਿ ਦਰਸਨੁ ਪਾਇਆ ॥ ਭਇਓ ਕ੍ਰਿਪਾਲੁ ਨਾਨਕ ਪ੍ਰਭੁ
 ਅਪੁਨਾ ਅਨਦ ਸੇਤੀ ਘਰਿ ਆਇਆ ॥੪॥੧੩॥੨੪॥ [ਪੰਨਾ ੬੧੫]

ਪਦ ਅਰਥ :-ਕਰਣਹਾਰ-ਸਭ ਕੁਝ ਕਰ ਸਕਣ ਵਾਲਾ । ਕਰਾਵਣਹਾਰ-
 (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ । ਦਾਤਾ-ਦਾਤਾਂ ਦੇਣ ਵਾਲਾ । ਸੁਆਮੀ-
 ਮਾਲਕ । ਜੀਅ-(ਲਫਜ਼ 'ਜੀਵ' ਤੋਂ ਬਹੁ ਵਚਨ) । ਕੀਏ-ਪੈਦਾ ਕੀਤੇ । ਅੰਤਰਜਾਮੀ-
 ਹਰੇਕ ਦੇ ਦਿਲ ਦੀ ਜਾਣਨ ਵਾਲਾ । ੧।

ਸਹਾਈ-ਮਦਦਗਾਰ । ਸਹਜ-ਆਤਮਕ ਅਭੋਲਤਾ । ਮੰਗਲ-ਖੁਸ਼ੀਆਂ । ਰਸ
 -ਸੁਆਦ । ਅਚਰਜ-ਹੈਰਾਨ ਕਰ ਦੇਣ ਵਾਲੀ । ਬਡਾਈ-ਇੱਜ਼ਤ । ਰਹਾਉ ।

ਭੈ-[ਲਫਜ਼ 'ਭਉ' ਤੋਂ ਬਹੁ ਵਚਨ] । ਸਾਚੀ-ਸਦਾ ਕਾਇਮ ਰਹਿਣ ਵਾਲੀ ।
 ਮਾਨੇ-ਆਦਰ ਪਾਂਦੇ ਹਨ । ਆਰਾਧਿ-ਸਿਮਰ ਕੇ । ਅਪੁਨੈ ਥਾਨੇ-ਉਸ ਥਾਂ ਤੇ ਜਿਥੋਂ
 ਕੋਈ ਵਿਕਾਰ ਭਟਕਣਾ ਵਿਚ ਨਹੀਂ ਪਾ ਸਕਦਾ । ੨।

ਜੈਜੈਕਾਰੁ-ਵਡਿਆਈ, ਆਦਰ-ਮਾਣ । ਸਭ-ਸਾਰੀ ਲੁਕਾਈ । ਉਸਤਤਿ-ਸੋਭਾ ।
 ਸਾਧ-ਗੁਰੂ । ਸਦ-ਸਦਾ । ਬਲਿਹਾਰਿ ਜਾਉ-ਮੈਂ ਸਦਕੇ ਜਾਂਦਾ ਹਾਂ (ਜਾਉਂ) ! ਜਿਨਿ-
 ਜਿਸ (ਪ੍ਰਭੁ) ਨੇ । ਪੈਜ-ਇੱਜ਼ਤ । ੩।

ਗੋਸਟਿ-ਮਿਲਾਪ । ਗਿਆਨੁ-ਆਤਮਕ ਜੀਵਨ ਦੀ ਸੂਝ । ਸੁਣਿ-ਸੁਣ ਕੇ ।
 ਉਧਾਰੇ-ਵਿਕਾਰਾਂ ਤੋਂ ਬਚ ਜਾਂਦੇ ਹਨ । ਜਿਨਿ ਜਿਨਿ-ਜਿਸ ਜਿਸ ਮਨੁੱਖ ਨੇ । ਸੇਤੀ-
 ਨਾਲ । ਘਰਿ-ਘਰ ਵਿਚ, ਹਿਰਦੇ-ਘਰ ਵਿਚ । ੪।

ਅਰਥ :-ਹੇ ਭਾਈ ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ
 ਹੈ, ਉਸ ਮਨੁੱਖ ਦੇ ਅੰਦਰ ਆਤਮਕ ਅਭੋਲਤਾ ਦੇ ਸੁਖ ਆਨੰਦ ਖੁਸ਼ੀਆਂ ਤੇ ਸੁਆਦ
 ਉੱਘੜ ਪੈਂਦੇ ਹਨ । ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ
 ਹੈਰਾਨ ਹੋ ਜਾਈਦਾ ਹੈ । ਰਹਾਉ ।

(ਹੇ ਭਾਈ ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ, ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ । ੧।

ਹੇ ਭਾਈ ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ ਬਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ । ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) । ੨।

ਹੇ ਭਾਈ ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ । ਹੇ ਭਾਈ ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ । ੩।

ਹੇ ਭਾਈ ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ । ਹੇ ਨਾਨਕ ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ । ੪। ੧੩। ੨੪।

ਸੋਰਠਿ ਮਹਲਾ ੫ ॥ ਪ੍ਰਭੂ ਕੀ ਸਰਣਿ ਸਗਲ ਭੈ ਲਾਥੇ ਦੁਖ ਬਿਨਸੇ ਸੁਖੁ ਪਾਇਆ ॥ ਦਇਆਲੁ ਹੋਆ ਪਾਰਬ੍ਰਹਮੁ ਸੁਆਮੀ ਪੂਰਾ ਸਤਿਗੁਰੁ ਧਿਆਇਆ ॥ ੧ ॥ ਪ੍ਰਭ ਜੀਉ ਤੂ ਮੇਰੇ ਸਾਹਿਬੁ ਦਾਤਾ ॥ ਕਰਿ ਕਿਰਪਾ ਪ੍ਰਭ ਦੀਨ ਦਇਆਲਾ ਗੁਣ ਗਾਵਉ ਰੰਗਿ ਰਾਤਾ ॥ ਰਹਾਉ ॥ ਸਤਿਗੁਰਿ ਨਾਮੁ ਨਿਧਾਨੁ ਦ੍ਰਿੜਾਇਆ ਚਿੰਤਾ ਸਗਲ ਬਿਨਾਸੀ ॥ ਕਰਿ ਕਿਰਪਾ ਅਪਨੇ ਕਰਿ ਲੀਨਾ ਮਨਿ ਵਸਿਆ ਅਬਿਨਾਸੀ ॥ ੨ ॥ ਤਾ ਕਉ ਬਿਘਨੁ ਨ ਕੋਉ ਲਾਗੈ ਜੇ ਸਤਿਗੁਰਿ ਅਪੁਨੈ ਰਾਖੇ ॥ ਚਰਨ ਕਮਲ ਬਸੇ ਰਿਦ ਅੰਤਰਿ ਅੰਮ੍ਰਿਤ ਹਰਿ ਰਸੁ ਚਾਖੇ ॥ ੩ ॥ ਕਰਿ ਸੇਵਾ ਸੇਵਕ ਪ੍ਰਭ ਅਪੁਨੇ ਜਿਨਿ ਮਨ ਕੀ ਇਛੁ ਪੁਜਾਈ ॥ ਨਾਨਕ ਦਾਸ ਤਾ ਕੈ ਬਲਿਹਾਰੈ ਜਿਨਿ

ਪੂਰਨ ਪੈਜ ਰਖਾਈ ॥੪॥੧੪॥੨੫॥ [ਪੰਨਾ ੬੧੫]

ਪਦ ਅਰਥ :—ਭੈ—[ਲਫਜ਼ 'ਭਉ' ਤੋਂ ਬਹੁ ਵਚਨ] । ਪੂਰਾ—ਸਾਰੇ ਗੁਣਾਂ ਦਾ ਮਾਲਕ ।੧।

ਪ੍ਰਭ—ਹੇ ਪ੍ਰਭੂ ! ਸਾਹਿਬੁ—ਮਾਲਕ । ਗਾਵਉ—ਗਾਵਉਂ, ਮੈਂ ਗਾਵਾਂ । ਰੰਗਿ—ਪ੍ਰੇਮ-ਰੰਗ ਵਿਚ । ਰਾਤਾ—ਰੰਗਿਆ ਹੋਇਆ । ਰਹਾਉ ।

ਸਤਿਗੁਰਿ—ਗੁਰੂ ਨੇ । ਨਿਧਾਨੁ—ਖਜ਼ਾਨਾ । ਦ੍ਰਿੜਾਇਆ—ਹਿਰਦੇ ਵਿਚ ਪੱਕਾ ਕਰ ਦਿੱਤਾ । ਕਰਿ ਲੀਨਾ—ਬਣਾ ਲਿਆ । ਮਨਿ—ਮਨ ਵਿਚ ।੨।

ਕਉ—ਨੂੰ । ਬਿਘਨੁ—ਰੁਕਾਵਟ । ਰਿਦ—ਹਿਰਦਾ । ਅੰਮ੍ਰਿਤ—ਆਤਮਕ ਜੀਵਨ ਦੇਣ ਵਾਲਾ ।੩।

ਸੇਵਕ—ਸੇਵਕਾਂ ਵਾਂਗ । ਜਿਨਿ—ਜਿਸ (ਪ੍ਰਭੂ) ਨੇ । ਇਛ—ਕਾਮਨਾ । ਪੁਜਾਈ—ਪੂਰੀ ਕਰ ਦਿੱਤੀ । ਤਾ ਕੈ—ਉਸ ਤੋਂ । ਪੈਜ—ਇੱਜ਼ਤ । ਪੂਰਨ—ਪੂਰੇ ਤੌਰ ਤੇ ।੪।

ਅਰਥ :—ਹੇ ਪ੍ਰਭੂ ਜੀ ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ । ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ । ਰਹਾਉ ।

ਹੇ ਭਾਈ ! ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ (ਤੇ, ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਪਰਮਾਤਮਾ ਦੀ ਸਰਨ ਪਿਆਂ ਉਸ ਦੇ ਸਾਰੇ ਡਰ ਲਹਿ ਜਾਂਦੇ ਹਨ, ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ ।੧।

ਹੇ ਭਾਈ ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ । ਪਰਮਾਤਮਾ ਮੇਹਰ ਕਰ ਕੇ ਉਸ ਨੂੰ ਆਪਣਾ ਬਣਾ ਲੈਂਦਾ ਹੈ, ਉਸ ਦੇ ਮਨ ਵਿਚ ਨਾਸ ਰਹਿਤ ਪਰਮਾਤਮਾ ਆ ਵੱਸਦਾ ਹੈ ।੨।

ਹੇ ਭਾਈ ! ਆਪਣੇ ਗੁਰੂ ਨੇ ਜਿਸ ਮਨੁੱਖ ਦੀ ਰੱਖਿਆ ਕੀਤੀ, ਉਸ ਨੂੰ (ਆਤਮਕ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਆਉਂਦੀ । ਪਰਮਾਤਮਾ ਦੇ ਕੋਲ ਫੁੱਲਾਂ ਵਰਗੇ ਕੋਮਲ ਚਰਨ ਉਸ ਦੇ ਹਿਰਦੇ ਵਿਚ ਆ ਵੱਸਦੇ ਹਨ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਰਸ ਸਦਾ ਚੱਖਦਾ ਹੈ ।੩।

ਹੇ ਭਾਈ ! ਜਿਸ ਪਰਮਾਤਮਾ ਨੇ (ਹਰ ਵੇਲੇ) ਤੇਰੇ ਮਨ ਦੀ (ਹਰੇਕ) ਕਾਮਨਾ ਪੂਰੀ ਕੀਤੀ ਹੈ, ਸੇਵਕਾਂ ਵਾਂਗ ਉਸ ਦੀ ਸੇਵਾ-ਭਗਤੀ ਕਰਦਾ ਰਹੁ । ਹੇ ਦਾਸ ਨਾਨਕ ! (ਆਖ—) ਮੈਂ ਉਸ ਪ੍ਰਭੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਵਿਘਨਾਂ ਦੇ ਟਾਕਰੇ ਤੇ ਹਰ

ਵੇਲੇ) ਪੂਰੇ ਤੌਰ ਤੇ ਇੱਜ਼ਤ ਰੱਖੀ ਹੈ। ੪। ੧੪। ੨੫।

ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ
ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੈ ਕਰਿ ਮਾਨੈ ॥
॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੇ ਕਿਛੁ ਕਰਹਿ ਸੋਈ
ਸੋਈ ਜਾਣੈ ਰਹੈ ਨ ਕਛੁਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ
ਮਾਤੋ ਉਪਜੇ ਅਨਿਕ ਬਿਕਾਰਾ ॥ ਬਹੁਤੁ ਜੋਨਿ ਭਰਮਤ ਦੁਖੁ ਪਾਇਆ
ਹਉਮੈ ਬੰਧਨ ਕੇ ਭਾਰਾ ॥੨॥ ਦੇਇ ਕਿਵਾੜੁ ਅਨਿਕ ਪੜਦੇ ਮਹਿ ਪਰ
ਦਾਰਾ ਸੰਗਿ ਫਾਕੈ ॥ ਚਿਤ੍ਰ ਗੁਪਤੁ ਜਬ ਲੇਖਾ ਮਾਗਹਿ ਤਬ ਕਉਣੁ ਪੜਦਾ
ਤੇਰਾ ਢਾਕੈ ॥ ੩ ॥ ਦੀਨ ਦਇਆਲ ਪੂਰਨ ਦੁਖ ਭੰਜਨ ਤੁਮ ਬਿਨੁ ਓਟ
ਨ ਕਾਈ ॥ ਕਾਢਿ ਲੇਹੁ ਸੰਸਾਰ ਸਾਗਰ ਮਹਿ ਨਾਨਕ ਪ੍ਰਭ ਸਰਣਾਈ ॥ ੪
॥ ੧੫ ॥ ੨੬ ॥ [ਪੰਨਾ ੬੧੬]

ਪਦ ਅਰਥ :- ਮਗਨੁ—ਮਸਤ । ਅੰਧਿਆਰੈ—ਹਨੇਰੇ ਵਿਚ । ਨ ਜਾਨੈ—ਭੁੰਘੀ
ਸਾਂਝ ਨਹੀਂ ਪਾਂਦਾ । ਜੀਉ—ਜਿੰਦ । ਪਿੰਡੁ—ਸਰੀਰ । ਸਾਜਿ—ਬਣਾ ਕੇ । ਰਚਿਆ—ਪੈਦਾ
ਕੀਤਾ । ਮਾਨੈ—ਮੰਨਦਾ ਹੈ । ੧ ।

ਮਨ—ਹੇ ਮਨ! ਮੂੜੇ—ਹੇ ਮੂਰਖ! ਕਰਹਿ—ਤੂੰ ਕਰਦਾ ਹੈਂ । ਕਛੁਐ—ਕੋਈ ਕਰਤੂਤ
ਛਾਨੀ—ਲੁਕੀ । ਰਹਾਉ ।

ਮਦਿ—ਨਸ਼ੇ ਵਿਚ । ਮਾਤੋ—ਮਸਤ । ਉਪਜੇ—ਪੈਦਾ ਹੋ ਗਏ। ਭਰਮਤ—ਭਟਕਦਿਆਂ।
ਬੰਧਨ—ਜੰਜੀਰ । ੨ ।

ਦੇਇ—ਦੇ ਕੇ । ਦੇਇ ਕਿਵਾੜ—ਦਰਵਾਜ਼ੇ ਬੰਦ ਕਰ ਕੇ । ਦਾਰਾ—ਇਸਤ੍ਰੀ । ਸੰਗਿ—
ਨਾਲ । ਢਾਕੈ—ਕੁਕਰਮ ਕਰਦਾ ਹੈ । ਚਿਤ੍ਰ ਗੁਪਤੁ—(ਧਰਮਰਾਜ ਦੇ ਮੁਨਸ਼ੀ) । ਮਾਗਹਿ—
ਮੰਗਦੇ ਹਨ, ਮੰਗਣਗੇ । ੩ ।

• ਦੁਖ ਭੰਜਨ—ਹੇ ਦੁੱਖਾਂ ਦੇ ਨਾਸ ਕਰਨ ਵਾਲੇ ! ਓਟ—ਆਸਰਾ। ਸਾਗਰ—ਸਮੁੰਦਰ
। ੪ ।

ਅਰਥ :- ਹੇ ਮੂਰਖ ਮਨ ! ਮਾਲਕ ਪ੍ਰਭੂ (ਤੇਰੀਆਂ ਸਾਰੀਆਂ ਕਰਤੂਤਾਂ ਨੂੰ ਹਰ
ਵੇਲੇ) ਵੇਖ ਰਿਹਾ ਹੈ । ਤੂੰ ਜੇ ਕੁਝ ਕਰਦਾ ਹੈਂ, (ਮਾਲਕ-ਪ੍ਰਭੂ) ਉਹੀ ਉਹੀ ਜਾਣ ਲੈਂਦਾ
ਹੈ, (ਉਸ ਪਾਸੋਂ ਤੇਰੀ) ਕੋਈ ਭੀ ਕਰਤੂਤ ਲੁਕੀ ਨਹੀਂ ਰਹਿ ਸਕਦੀ । ਰਹਾਉ ।

ਹੇ ਭਾਈ ! ਜਿਸ ਪਰਮਾਤਮਾ ਨੇ ਸਰੀਰ ਜਿੰਦ ਬਣਾ ਕੇ ਜੀਵ ਨੂੰ ਪੈਦਾ ਕੀਤਾ
ਹੋਇਆ ਹੈ, ਉਸ ਸਭ ਦਾਤਾਂ ਦੇਣ ਵਾਲੇ ਪ੍ਰਭੂ ਨਾਲ ਜੀਵ ਭੁੰਘੀ ਸਾਂਝ ਨਹੀਂ ਪਾਂਦਾ ।

ਮਾਇਆ ਦੇ ਮੋਹ ਦੇ (ਆਤਮਕ) ਹਨੇਰੇ ਵਿਚ ਮਸਤ ਰਹਿ ਕੇ ਆਪਣੀ ਤਾਕਤ ਨੂੰ ਹੀ ਵੁਡੀ ਸਮਝਦਾ ਹੈ । ੧ ।

ਹੇ ਭਾਈ ! ਮਨੁੱਖ ਜੀਭ ਦੇ ਸੁਆਦਾਂ ਵਿਚ, ਲੋਭ ਦੇ ਨਸ਼ੇ ਵਿਚ ਮਸਤ ਰਹਿੰਦਾ ਹੈ (ਜਿਸ ਕਰਕੇ ਇਸ ਦੇ ਅੰਦਰ) ਅਨੇਕਾਂ ਵਿਕਾਰ ਪੈਦਾ ਹੋ ਜਾਂਦੇ ਹਨ, ਮਨੁੱਖ ਹਉਮੈ ਦੀਆਂ ਜ਼ੰਜੀਰਾਂ ਦੇ ਭਾਰ ਹੇਠ ਦਬ ਜਾਂਦਾ ਹੈ, ਬਹੁਤ ਜੂਨਾਂ ਵਿਚ ਭਟਕਦਾ ਫਿਰਦਾ ਹੈ, ਤੇ, ਦੁੱਖ ਸਹਾਰਦਾ ਰਹਿੰਦਾ ਹੈ । ੨ ।

(ਮਾਇਆ ਦੇ ਮੋਹ ਦੇ ਹਨੇਰੇ ਵਿਚ ਫਸਿਆ ਮਨੁੱਖ) ਦਰਵਾਜ਼ੇ ਬੰਦ ਕਰਕੇ ਅਨੇਕਾਂ ਪਰਦਿਆਂ ਦੇ ਪਿੱਛੇ ਪਰਾਈ ਇਸਤ੍ਰੀ ਨਾਲ ਕੁਕਰਮ ਕਰਦਾ ਹੈ । (ਪਰ, ਹੇ ਭਾਈ !) ਜਦੋਂ (ਧਰਮ ਰਾਜ ਦੇ ਦੂਤ) ਚਿੱਤ੍ਰ ਅਤੇ ਗੁਪਤ (ਤੋਰੀਆਂ ਕਰਤੂਤਾਂ ਦਾ) ਹਿਸਾਬ ਮੰਗਣਗੇ, ਤਦੋਂ ਕੋਈ ਭੀ ਤੋਰੀਆਂ ਕਰਤੂਤਾਂ ਉੱਤੇ ਪਰਦਾ ਨਹੀਂ ਪਾ ਸਕੇਗਾ । ੩ ।

ਹੇ ਨਾਨਕ ! (ਆਖ—) ਦੀਨਾਂ ਉੱਤੇ ਦਇਆ ਕਰਨ ਵਾਲੇ ! ਹੇ ਸਰਬ-ਵਿਆਪਕ ! ਹੇ ਦੁੱਖਾਂ ਦੇ ਨਾਸ ਕਰਨ ਵਾਲੇ ! ਤੈਥੋਂ ਬਿਨਾ ਹੋਰ ਕੋਈ ਆਸਰਾ ਨਹੀਂ ਹੈ । ਹੇ ਪ੍ਰਭੂ ! ਮੈਂ ਤੇਰੀ ਸਰਨ ਆਇਆ ਹਾਂ । ਸੰਸਾਰ-ਸਮੁੰਦਰ ਵਿਚ (ਭੁੱਬਦੇ ਨੂੰ ਮੈਨੂੰ ਬਾਂਹ ਫੜ ਕੇ) ਕੱਢ ਲੈ । ੪ । ੧੫ । ੨੬ ।

ਸੌਰਠਿ ਮਹਲਾ ੫ ॥ ਪਾਰਬ੍ਰਹਮੁ ਹੋਆ ਸਹਾਈ ਕਥਾ ਕੀਰਤਨੁ ਸੁਖਦਾਈ ॥ ਗੁਰ ਪੂਰੇ ਕੀ ਬਾਣੀ ਜਪਿ ਅਨਦੁ ਕਰਹੁ ਨਿਤ ਪ੍ਰਾਣੀ ॥ ੧ ॥ ਹਰਿ ਸਾਚਾ ਸਿਮਰਹੁ ਭਾਈ ॥ ਸਾਧਸੰਗਿ ਸਦਾ ਸੁਖੁ ਪਾਈਐ ਹਰਿ ਬਿਸਰਿ ਨ ਕਬਹੂ ਜਾਈ ॥ ਰਹਾਉ ॥ ਅੰਮ੍ਰਿਤ ਨਾਮੁ ਪਰਮੇਸੁਰ ਤੇਰਾ ਜੋ ਸਿਮਰੈ ਸੋ ਜੀਵੈ ॥ ਜਿਸ ਨੋ ਕਰਮਿ ਪਰਾਪਤਿ ਹੋਵੈ ਸੋ ਜਨੁ ਨਿਰਮਲੁ ਥੀਵੈ ॥੨॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਗੁਰ ਚਰਣੀ ਮਨੁ ਲਾਗਾ ॥ ਗੁਣ ਗਾਵਤ ਅਚੁਤ ਅਬਿਨਾਸੀ ਅਨਦਿਨੁ ਹਰਿ ਰੰਗਿ ਜਾਗਾ ॥ ੩ ॥ ਮਨ ਇਛੇ ਸੇਈ ਫਲ ਪਾਏ ਹਰਿ ਕੀ ਕਥਾ ਸੁਹੇਲੀ ॥ ਆਦਿ ਅੰਤਿ ਮਧਿ ਨਾਨਕ ਕਉ ਸੋ ਪ੍ਰਭੁ ਹੋਆ ਬੋਲੀ ॥੪॥੧੬॥੨੭॥ [ਪੰਨਾ ੬੧੬]

ਪਦ ਅਰਥ :—ਸਹਾਈ—ਮਦਦਗਾਰ । ਸੁਖਦਾਈ—ਸੁਖ ਦੇਣ ਵਾਲਾ, ਆਤਮਕ ਆਨੰਦ ਦੇਣ ਵਾਲਾ । ਜਪਿ—ਜਪ ਕੇ, ਪੜ੍ਹ ਕੇ । ਅਨਦੁ ਕਰਹੁ—ਆਤਮਕ ਆਨੰਦ ਮਾਣੋ ਪ੍ਰਾਣੀ—ਹੇ ਪ੍ਰਾਣੀ ! ੧ ।

ਸਾਚਾ—ਸਦਾ ਕਾਇਮ ਰਹਿਣ ਵਾਲਾ । ਭਾਈ—ਹੇ ਭਾਈ ! ਸਾਧ ਸੰਗਿ—ਸਾਧ ਸੰਗਤਿ ਵਿਚ । ਬਿਸਰਿ ਨ ਜਾਈ—ਭੁੱਲਦਾ ਨਹੀਂ । ਰਹਾਉ ।

ਅੰਮ੍ਰਿਤ-ਆਤਮਕ ਜੀਵਨ ਦੇਣ ਵਾਲਾ । ਜੀਵੈ-ਆਤਮਕ ਜੀਵਨ ਹਾਸਲ ਕਰ ਲੈਂਦਾ ਹੈ । ਕਰਮਿ-(ਤੇਰੀ) ਬਖਸ਼ਿਸ਼ ਨਾਲ । ਨਿਰਮਲੁ-ਪਵਿੱਤਰ ਜੀਵਨ ਵਾਲਾ । ਥੀਵੈ-ਹੋ ਜਾਂਦਾ ਹੈ । ੨ ।

ਬਿਘਨ-ਰੁਕਾਵਟਾਂ । ਸਭਿ-ਸਾਰੇ । ਚਰਣੀ-ਚਰਨਾਂ ਵਿਚ । ਅਚੁਤ-ਅੱਚੁਤ, ਨਾਹ ਨਾਸ ਹੋਣ ਵਾਲਾ । ਅਨਦਿਨੁ-ਹਰ ਰੋਜ਼, ਹਰ ਵੇਲੇ । ਜਾਗਾ-(ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ । ੩ ।

ਸੁਹੇਲੀ-ਸੁਖ ਦੇਣ ਵਾਲੀ । ਆਦਿ ਅੰਤਿ ਮਧਿ-ਸ਼ੁਰੂ ਵਿਚ, ਅਖੀਰ ਵਿਚ ਵਿਚਕਾਰ, ਹਰ ਵੇਲੇ । ਬੋਲੀ-ਮਦਦਗਾਰ । ੪ ।

ਅਰਥ :-ਹੇ ਭਾਈ ! ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਸਿਮਰਨ ਕਰਦੇ ਰਿਹਾ ਕਰੋ, (ਸਿਮਰਨ ਦੀ ਬਰਕਤਿ ਨਾਲ) ਸਾਧ ਸੰਗਤਿ ਵਿਚ ਸਦਾ ਆਤਮਕ ਆਨੰਦ ਮਾਣੀਦਾ ਹੈ, ਤੇ, ਪਰਮਾਤਮਾ ਕਦੇ ਭੁੱਲਦਾ ਨਹੀਂ । ਰਹਾਉ ।

ਹੇ ਪ੍ਰਾਣੀ ! ਪੂਰੇ ਗੁਰੂ ਦੀ(ਸਿਫਤਿ ਸਾਲਾਹ ਦੀ) ਬਾਣੀ ਸਦਾ ਪੜ੍ਹਿਆ ਕਰ, ਤੇ, ਆਤਮਕ ਆਨੰਦ ਮਾਣਿਆ ਕਰ । (ਜਿਹੜਾ ਮਨੁੱਖ ਸਤਿਗੁਰੂ ਦੀ ਬਾਣੀ ਨਾਲ ਪਿਆਰ ਬਣਾਂਦਾ ਹੈ) ਪਰਮਾਤਮਾ (ਉਸ ਦਾ) ਮਦਦਗਾਰ ਬਣ ਜਾਂਦਾ ਹੈ, ਪਰਮਾਤਮਾ ਦੀ ਸਿਫਤਿ ਸਾਲਾਹ (ਉਸ ਦੇ ਅੰਦਰ) ਆਤਮਕ ਆਨੰਦ ਪੈਦਾ ਕਰਦੀ ਹੈ । ੧ ।

ਹੇ ਸਭ ਤੋਂ ਉੱਚੇ ਮਾਲਕ ! (ਪਰਮੇਸਰ !) ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਹੈ । ਜਿਹੜਾ ਮਨੁੱਖ ਤੇਰਾ ਨਾਮ ਸਿਮਰਦਾ ਹੈ ਉਹ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ । ਜਿਸ ਮਨੁੱਖ ਨੂੰ ਤੇਰੀ ਮੋਹਰ ਨਾਲ (ਹੇ ਪਰਮੇਸਰ !) ਤੇਰਾ ਨਾਮ ਹਾਸਲ ਹੁੰਦਾ ਹੈ, ਉਹ ਮਨੁੱਖ ਪਵਿੱਤਰ ਜੀਵਨ ਵਾਲਾ ਬਣ ਜਾਂਦਾ ਹੈ । ੨ ।

(ਹੇ ਭਾਈ ! ਗੁਰੂ ਦੇ ਚਰਨ ਆਤਮਕ ਜੀਵਨ ਦੇ ਰਾਹ ਵਿਚੋਂ ਸਾਰੀਆਂ) ਰੁਕਾਵਟਾਂ ਨਾਸ ਕਰਨ ਵਾਲੇ ਹਨ, ਸਾਰੇ ਦੁੱਖ ਦੂਰ ਕਰਨ ਵਾਲੇ ਹਨ, ਜਿਸਮਨੁੱਖਦਾ ਮਨ ਗੁਰੂ ਦੇ ਚਰਨਾਂ ਵਿਚ ਪਰਚਦਾ ਹੈ, ਉਹ ਮਨੁੱਖ ਹਰ ਵੇਲੇ ਅਭਿਨਾਸੀ ਤੇ ਅਟੱਲ ਪਰਮਾਤਮਾ ਦੇ ਗੁਣ ਗਾਂਦਾ ਗਾਂਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਲੀਨ ਹੋ ਕੇ (ਮਾਇਆ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦਾ ਹੈ । ੩ ।

ਹੇ ਭਾਈ ! ਪਰਮਾਤਮਾ ਦੀ ਸਿਫਤਿ ਸਾਲਾਹ ਆਤਮਕ ਆਨੰਦ ਦੇਣ ਵਾਲੀ ਹੈ (ਸਿਫਤਿ ਸਾਲਾਹ ਕਰਨ ਵਾਲਾ ਮਨੁੱਖ) ਉਹੀ ਫਲ ਪ੍ਰਾਪਤ ਕਰ ਲੈਂਦਾ ਹੈ ਜਿੰਨ੍ਹਾਂ ਦੀ ਕਾਮਨਾ ਉਸ ਦਾ ਮਨ ਕਰਦਾ ਹੈ । ਹੇ ਭਾਈ ! (ਸਿਫਤਿ ਸਾਲਾਹ ਦੀ ਬਰਕਤਿ ਨਾਲ) ਪਰਮਾਤਮਾ ਨਾਨਕ ਵਾਸਤੇ ਸਦਾ ਦਾ ਮਦਦਗਾਰ ਬਣ ਗਿਆ ਹੈ । ੪ । ੧੬ । ੨੭ ।

ਸੋਰਠਿ ਮਹਲਾ ੫ ਪੰਚਪਦਾ ॥ ਬਿਨਸੈ ਮੋਹ ਮੇਰਾ ਅਰੁ ਤੇਰਾ ਬਿਨਸੈ

ਅਪਨੀ ਧਾਰੀ ॥੧॥ ਸੰਤਹੁ ਇਹਾ ਬਤਾਵਹੁ ਕਾਰੀ ॥ ਜਿਤੁ ਹਉਮੈ ਗਰਬੁ
ਨਿਵਾਰੀ ॥੧॥ ਰਹਾਉ ॥ ਸਰਬ ਭੂਤ ਪਾਰਬ੍ਰਹਮੁ ਕਰਿ ਮਾਨਿਆ ਹੋਵਾਂ
ਸਗਲ ਰੇਨਾਰੀ ॥੨॥ ਪੇਖਿਓ ਪ੍ਰਭ ਜੀਉ ਅਪੁਨੈ ਸੰਗੇ ਚੂਕੈ ਭੀਤਿ
ਭ੍ਰਮਾਰੀ ॥੩॥ ਅਉਖਧੁ ਨਾਮੁ ਨਿਰਮਲ ਜਲੁ ਅੰਮ੍ਰਿਤੁ ਪਾਈਐ ਗੁਰੁ
ਦੁਆਰੀ ॥੪॥ ਕਹੁ ਨਾਨਕ ਜਿਸੁ ਮਸਤਕਿ ਲਿਖਿਆ ਤਿਸੁ ਗੁਰ ਮਿਲਿ
ਰੋਗ ਬਿਦਾਰੀ ॥ ੫ ॥ ੧੭ ॥ ੨੮ ॥ [ਪੰਨਾ ੬੧੬]

ਨੋਟ—ਪੰਚਪਦਾ—ਪੰਜ 'ਬੰਦਾਂ' ਵਾਲਾ ਸ਼ਬਦ ।

ਪਦ ਅਰਥ:—ਬਿਨਸੈ—ਮੁੱਕ ਜਾਏ। ਮੇਰਾ ਅਰੁ ਤੇਰਾ—ਮੇਰ-ਤੇਰ ਵਾਲਾ ਵਿਤਕਰਾ।
ਅਪਨੀ ਧਾਰੀ—ਅਪਣੱਤ, ਮਾਇਆ ਨਾਲ ਪਕੜ । ੧ ।

ਇਹਾ—ਇਹੋ ਜਿਹੀ । ਕਾਰੀ—ਇਲਾਜ । ਜਿਤੁ—ਜਿਸ ਨਾਲ । ਗਰਬੁ—ਅਹੰਕਾਰ।
ਨਿਵਾਰੀ—ਨਿਵਾਰੀ, ਮੈਂ ਦੂਰ ਕਰ ਲਵਾਂ । ਰਹਾਉ ।

ਭੂਤ—ਜੀਵ । ਮਾਨਿਆ—ਮੰਨਿਆ ਜਾ ਸਕੇ । ਰੇਨਾਰੀ—ਚਰਨ-ਧੂੜ । ੨ ।

ਪੇਖਿਓ—ਵੇਖਿਆ ਜਾ ਸਕੇ । ਚੂਕੈ—ਮੁੱਕ ਜਾਏ । ਭੀਤਿ—ਕੰਧ । ਭ੍ਰਮਾਰੀ—ਭਟਕਣਾ
ਦੀ । ੩ ।

ਅਉਖਧੁ—ਦਵਾਈ । ਅੰਮ੍ਰਿਤੁ—ਆਤਮਕ ਜੀਵਨ ਦੇਣ ਵਾਲਾ। ਦੁਆਰੀ—ਦਰ ਤੇ
। ੪ ।

ਜਿਸੁ ਮਸਤਕਿ—ਜਿਸ (ਮਨੁੱਖ) ਦੇ ਮੱਥੇ ਉੱਤੇ । ਤਿਸੁ ਰੋਗ—ਉਸ ਦੇ ਰੋਗ । ਗੁਰ
ਮਿਲਿ—ਗੁਰੂ ਨੂੰ ਮਿਲ ਕੇ । ਬਿਦਾਰੀ—ਦੂਰ ਕੀਤੇ ਜਾਂਦੇ ਹਨ । ੫ ।

ਅਰਥ :—ਹੇ ਸੰਤ ਜਨੋ ! (ਮੈਨੂੰ ਕੋਈ) ਇਹੋ ਜਿਹਾ ਇਲਾਜ ਦੱਸੋ, ਜਿਸ ਨਾਲ
ਮੈਂ (ਆਪਣਾ ਅੰਦਰੋਂ) ਹਉਮੈ ਅਹੰਕਾਰ ਦੂਰ ਕਰ ਸਕਾਂ, ਰਹਾਉ;

(ਜਿਸ ਇਲਾਜ ਨਾਲ ਮੇਰੇ ਅੰਦਰੋਂ) ਮੋਹ ਨਾਸ ਹੋ ਜਾਏ, ਮੇਰ-ਤੇਰ ਵਾਲਾ ਵਿਤ-
ਕਰਾ ਦੂਰ ਹੋ ਜਾਏ, ਮੇਰੀ ਮਾਇਆ-ਨਾਲ-ਪਕੜ ਖ਼ਤਮ ਹੋ ਜਾਏ; ੧;

(ਜਿਸ ਇਲਾਜ ਨਾਲ) ਪਰਮਾਤਮਾ ਸਾਰੇ ਜੀਵਾਂ ਵਿਚ ਵੱਸਦਾ ਮੰਨਿਆ ਜਾ ਸਕੇ,
ਤੇ, ਮੈਂ ਸਭਨਾਂ ਦੀ ਚਰਨ-ਧੂੜ ਬਣਿਆ ਰਹਾਂ; ੨;

(ਜਿਸ ਇਲਾਜ ਨਾਲ) ਪਰਮਾਤਮਾ ਆਪਣੇ ਅੰਗ-ਸੰਗ ਵੇਖਿਆ ਜਾ ਸਕੇ, ਤੇ,
(ਮੇਰੇ ਅੰਦਰੋਂ) ਮਾਇਆ ਦੀ ਖ਼ਾਤਰ ਭਟਕਣਾ ਵਾਲੀ ਕੰਧ ਦੂਰ ਹੋ ਜਾਏ (ਜੋ ਪਰਮਾਤਮਾ
ਨਾਲੋਂ ਵਿੱਥ ਪਾ ਰਹੀ ਹੈ) । ੩ ।

(ਹੇ ਭਾਈ !) ਉਹ ਦਵਾਈ ਤਾਂ ਪਰਮਾਤਮਾ ਦਾ ਨਾਮ ਹੀ ਹੈ, ਆਤਮਕ ਜੀਵਨ

ਦੇਣ ਵਾਲਾ ਪਵਿਤ੍ਰ ਨਾਮ-ਜਲ ਹੀ ਹੈ । ਇਹ ਨਾਮ ਗੁਰੂ ਦੇ ਦਰ ਤੋਂ ਮਿਲਦਾ ਹੈ ।੪।

ਹੇ ਨਾਨਕ ! ਆਖ-ਜਿਸ ਮਨੁੱਖ ਦੇ ਮੱਥੇ ਉੱਤੇ (ਨਾਮ ਦੀ ਪ੍ਰਾਪਤੀ ਦਾ ਲੇਖ) ਲਿਖਿਆ ਹੋਵੇ, (ਉਸ ਨੂੰ ਗੁਰੂ ਪਾਸੋਂ ਮਿਲਦਾ ਹੈ), ਗੁਰੂ ਨੂੰ ਮਿਲ ਕੇ ਉਸ ਦੇ ਰੋਗ ਕੱਟੇ ਜਾਂਦੇ ਹਨ ।੫।੧੭।੨੮।

ਸੋਰਠਿ ਮਹਲਾ ੫ ਘਰੁ ੨ ਦੁਪਦੇ

੧ ਓ ਸਤਿਗੁਰਪ੍ਰਸਾਦਿ ॥ ਸਗਲ ਬਨਸਪਤਿ ਮਹਿ ਬੈਸੰਤਰੁ ਸਗਲ
ਦੁਧ ਮਹਿ ਘੀਆ ॥ ਉਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ
ਜੀਆ ॥ ੧ ॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ
ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥੨॥੩॥ ਗੁਣ ਨਿਧਾਨ
ਨਾਨਕੁ ਜਸੁ ਗਾਵੈ ਸਤਿਗੁਰਿ ਭਰਮੁ ਚੁਕਾਇਓ ॥ ਸਰਬ ਨਿਵਾਸੀ ਸਦਾ
ਅਲੇਪਾ ਸਭ ਮਹਿ ਰਹਿਆ ਸਮਾਇਓ ॥੨॥੧॥੨੯॥ [ਪੰਨਾ ੬੧੭]

ਨੋਟ :- ਦੁਪਦੇ-ਦੋ ਪਦਾਂ ਵਾਲੇ, ਦੋ ਬੰਦਾਂ ਵਾਲੇ ।

ਪਦ ਅਰਥ :- ਸਗਲ ਬਨਸਪਤਿ-ਸਾਰੀ ਬਨਸਪਤੀ, ਸਾਰੇ ਬੂਟੇ । ਬੈਸੰਤਰੁ-
ਅੱਗ। ਘੀਆ-ਘਿਓ। ਸਮਾਣੀ-ਸਮਾਈ ਹੋਈ ਹੈ । ਘਟਿ ਘਟਿ-ਹਰੇਕ ਸਰੀਰ ਵਿਚ।
ਮਾਧਉ-ਮਾਧਵ, ਮਾਇਆ ਦਾ ਪਤੀ; ਪਰਮਾਤਮਾ । ਜੀਆ-ਸਭ ਜੀਵਾਂ ਵਿਚ ।੧।

ਰਹਿਆ ਸਮਾਹਿਓ-ਸਮਾ ਰਿਹਾ ਹੈ । ਪੂਰਨ-ਪੂਰੇ ਤੌਰ ਤੇ । ਜਲਿ-ਪਾਣੀ ਵਿਚ।
ਆਹਿਓ-ਹੈ ।੧। ਰਹਾਉ ।

ਗੁਣ ਨਿਧਾਨ ਜਸੁ-ਗੁਣਾਂ ਦੇ ਖਜ਼ਾਨੇ ਪ੍ਰਭੂ ਦਾ ਜਸ । ਸਤਿਗੁਰਿ-ਗੁਰੂ ਨੇ ।
ਭਰਮੁ-ਭੁਲੇਖਾ । ਚੁਕਾਇਓ-ਦੂਰ ਕਰ ਦਿੱਤਾ ਹੈ । ਅਲੇਪਾ-ਨਿਰਲੇਪ ।੨।

ਅਰਥ :- ਹੇ ਸੰਤ ਜਨੋ ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ । ਉਹ ਪੂਰੀ
ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ
ਹੈ । ੧ । ਰਹਾਉ ।

ਹੇ ਭਾਈ ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ
ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ
ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ
ਵਿਚ ਹੈ ।੧।

ਹੇ ਭਾਈ ! ਨਾਨਕ (ਉਸ) ਗੁਣਾਂ ਦੇ ਖਜ਼ਾਨੇ ਪਰਮਾਤਮਾ ਦੀ ਸਿਫਤਿ ਸਾਲਾਹ
ਦਾ ਗੀਤ ਗਾਂਦਾ ਹੈ । ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ (ਤਾਂਹੀਏਂ

ਨਾਨਕ ਨੂੰ ਯਕੀਨ ਹੈ ਕਿ) ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ । ੨।੧।੨੬।

ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਹੋਇ ਅਨੰਦਾ ਬਿਨਸੈ
ਜਨਮ ਮਰਣ ਭੈ ਦੁਖੀ ॥ ਚਾਰਿ ਪਦਾਰਥ ਨਵਨਿਧਿ ਪਾਵਹਿ ਬਹੁਰਿ ਨ
ਤ੍ਰਿਸਨਾ ਭੁਖੀ ॥ ੧ ॥ ਜਾ ਕੋ ਨਾਮੁ ਲੈਤ ਤੂ ਸੁਖੀ ॥ ਸਾਸਿ ਸਾਸਿ
ਧਿਆਵਹੁ ਠਾਕੁਰ ਕਉ ਮਨ ਤਨ ਜੀਅ ਰੇ ਮੁਖੀ ॥ ੧ ॥ ਰਹਾਉ ॥ ਸਾਂਤਿ
ਪਾਵਹਿ ਹੋਵਹਿ ਮਨ ਸੀਤਲ ਅਗਨਿ ਨ ਅੰਤਰਿ ਧੁਖੀ ॥ ਗੁਰਿ ਨਾਨਕ ਕਉ
ਪ੍ਰਭੁ ਦਿਖਾਇਆ ਜਲਿ ਥਲਿ ਤ੍ਰਿਭਵਣਿ ਰੁਖੀ ॥੨॥੨॥੩੦॥ [੬੧੭]

ਪਦ ਅਰਥ :- ਜਾ ਕੈ ਸਿਮਰਣਿ-ਜਿਸ (ਪ੍ਰਭੂ) ਦੇ ਸਿਮਰਨ ਦੀ ਰਾਹੀਂ । ਭੈ [ਲਫਜ਼ 'ਭਉ' ਤੋਂ ਬਹੁ ਵਚਨ] । ਦੁਖੀ-ਦੁੱਖ ਭੀ । ਨਵਨਿਧਿ-(ਧਰਤੀ ਦੇ ਸਾਰੇ) ਨੌਂ ਖਜ਼ਾਨੇ । ਪਾਵਹਿ-ਤੂੰ ਪ੍ਰਾਪਤ ਕਰ ਸਕਦਾ ਹੈਂ । ਬਹੁਰਿ-ਮੁੜ । ਤ੍ਰਿਸਨਾ-ਤ੍ਰੇਹ ਭੁਖੀ-ਭੁੱਖ । ੧ ।

ਕੋ-ਦਾ । ਸਾਸਿ ਸਾਸਿ-ਹਰੇਕ ਸਾਹ ਦੇ ਨਾਲ । ਕਉ-ਨੂੰ । ਜੀਅ ਰੇ-ਹੋ ਜੀਵ !
ਮੁਖੀ-ਮੁਖਿ, ਮੂੰਹ ਨਾਲ । ੧ । ਰਹਾਉ ।

ਹੋਵਹਿ-ਤੂੰ ਹੋ ਜਾਏਂਗਾ । ਅੰਤਰਿ-(ਤੇਰੇ) ਅੰਦਰ । ਧੁਖੀ-ਧੁਖਦੀ । ਗੁਰਿ-
ਗੁਰੂ ਨੇ । ਜਲਿ-ਜਲ ਵਿਚ । ਥਲਿ-ਧਰਤੀ ਵਿਚ । ਤ੍ਰਿਭਵਣਿ-ਸਾਰੇ ਸੰਸਾਰ ਵਿਚ,
ਤਿੰਨਾਂ ਭਵਨਾਂ ਵਾਲੇ ਜਗਤ ਵਿਚ । ਰੁਖੀ-ਰੁੱਖਾਂ ਵਿਚ । ੨ ।

ਅਰਥ :- ਹੋ ਜੀਵ ! ਜਿਸ ਪਰਮਾਤਮਾ ਦਾ ਨਾਮ ਸਿਮਰਿਆਂ ਤੂੰ ਸੁਖੀ ਹੋ ਸਕਦਾ
ਹੈਂ, ਉਸ ਪਾਲਣਹਾਰ ਪ੍ਰਭੂ ਨੂੰ ਤੂੰ ਆਪਣੇ ਮਨੋਂ ਤਨੋਂ ਮੂੰਹ ਨਾਲ ਹਰੇਕ ਸਾਹ ਦੇ ਨਾਲ
ਸਿਮਰਿਆ ਕਰ । ੧ । ਰਹਾਉ ।

ਹੋ ਭਾਈ ! ਜਿਸ ਪ੍ਰਭੂ ਦੇ ਸਿਮਰਨ ਨਾਲ ਤੂੰ ਖੁਸ਼ੀ-ਭਰਿਆ ਜੀਵਨ ਜੀਉ ਸਕਦਾ
ਹੈਂ ਤੇਰੇ ਜਨਮ ਮਰਨ ਦੇ ਸਾਰੇ ਡਰ ਤੇ ਦੁੱਖ ਦੂਰ ਹੋ ਸਕਦੇ ਹਨ, ਤੂੰ (ਧਰਮ ਅਰਥ
ਕਾਮ ਮੋਖ) ਚਾਰੇ ਪਦਾਰਥ ਤੇ ਦੁਨੀਆ ਦੇ ਨੌਂ ਹੀ ਖਜ਼ਾਨੇ ਹਾਸਲ ਕਰ ਸਕਦਾ ਹੈਂ,
(ਜਿਸ ਦੇ ਸਿਮਰਨ ਨਾਲ) ਤੈਨੂੰ ਮਾਇਆ ਦੀ ਤ੍ਰੇਹ ਭੁੱਖ ਫਿਰ ਨਹੀਂ ਵਿਆਪੇਗੀ (ਉਸ
ਦਾ ਸਿਮਰਨ ਹਰੇਕ ਸਾਹ ਦੇ ਨਾਲ ਕਰਦਾ ਰਹੁ) । ੧ ।

(ਹੋ ਭਾਈ ! ਸਿਮਰਨ ਦੀ ਬਰਕਤਿ ਨਾਲ) ਤੂੰ ਸਾਂਤੀ ਹਾਸਲ ਕਰ ਲਏਂਗਾ, ਤੂੰ
ਅੰਤਰ-ਆਤਮੇ ਠੰਢਾ-ਠਾਰ ਹੋ ਜਾਏਂਗਾ, ਤੇਰੇ ਅੰਦਰ ਤ੍ਰਿਸਨਾ ਦੀ ਅੱਗ ਨਹੀਂ ਧੁਖੇਗੀ ।
ਹੋ ਭਾਈ ! ਗੁਰੂ ਨੇ (ਮੈਨੂੰ) ਨਾਨਕ ਨੂੰ ਉਹ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਰੁੱਖਾਂ

ਵਿਚ ਸਾਰੇ ਸੰਸਾਰ ਵਿਚ (ਵੱਸਦਾ) ਵਿਖਾ ਦਿੱਤਾ ਹੈ । ੨ । ੨ । ੩੦ ।

ਸੋਰਠਿ ਮਹਲਾ ੫ ॥ ਕਾਮ ਕ੍ਰੋਧ ਲੋਭ ਬੁਠ ਨਿੰਦਾ ਇਨ ਤੇ ਆਪਿ
ਛੁਡਾਵਹੁ ॥ ਇਹ ਭੀਤਰ ਤੇ ਇਨ ਕਉ ਡਾਰਹੁ ਆਪਨ ਨਿਕਟਿ ਬੁਲਾਵਹੁ ॥

੧ ॥ ਅਪੁਨੀ ਬਿਧਿ ਆਪਿ ਜਨਾਵਹੁ ॥ ਹਰਿਜਨ ਮੰਗਲ ਗਾਵਹੁ ॥ ੧ ॥
ਰਹਾਉ ॥ ਬਿਸਰੁ ਨਾਹੀ ਕਬਹੂ ਹੀਏ ਤੇ ਇਹ ਬਿਧਿ ਮਨ ਮਹਿ ਪਾਵਹੁ ॥
ਗੁਰੁ ਪੂਰਾ ਭੋਟਿਓ ਵਡਭਾਗੀ ਜਨ ਨਾਨਕ ਕਤਹਿ ਨ ਧਾਵਹੁ ॥ ੨ ॥ ੩ ॥
੩੧ ॥ [ਪੰਨਾ ੬੧੭]

ਪਦ ਅਰਥ :- ਇਨ ਤੇ—ਇਹਨਾਂ ਪਾਸੋਂ । ਇਹ ਭੀਤਰ ਤੇ—ਇਸ ਮਨ ਦੇ
ਭੀਤਰ ਤੋਂ, ਇਸ ਮਨ ਵਿਚੋਂ । ਡਾਰਹੁ—ਕੱਢ ਦੇ । ਨਿਕਟਿ—ਨੇੜੇ । ੧ ।

ਬਿਧਿ—ਜੁਗਤਿ । ਅਪੁਨੀ ਬਿਧਿ—ਆਪਣੀ ਭਗਤੀ ਦੀ ਜਾਚ । ਜਨਾਵਹੁ—ਸਿਖਾ
ਦੇ । ਗਾਵਹੁ—ਗਾਵਾਵਹੁ, ਪ੍ਰੇਰਨਾ ਦੇਹ ਕਿ ਮੈਂ ਗਾ ਸਕਾਂ । ੧ । ਰਹਾਉ ।

ਕਬਹੂ—ਕਦੇ ਭੀ । ਹੀਏ ਤੇ—ਹਿਰਦੇ ਵਿਚੋਂ । ਬਿਧਿ—ਜਾਚ । ਪਾਵਹੁ—ਪਾ ਦੇ ।
ਧਾਵਹੁ—ਦੌੜ । ੨ ।

ਅਰਥ :- ਹੇ ਪ੍ਰਭੂ ! ਆਪਣੀ ਭਗਤੀ ਦੀ ਜਾਚ ਤੂੰ ਮੈਨੂੰ ਆਪ ਸਿਖਾ । ਮੈਨੂੰ
ਪ੍ਰੇਰਨਾ ਦੇਹ ਕਿ ਮੈਂ ਤੇਰੇ ਸੰਤ ਜਨਾਂ ਨਾਲ ਮਿਲ ਕੇ ਤੇਰੀ ਸਿਫਤਿ-ਸਾਲਾਹ ਦੇ ਗੀਤ
ਗਾਇਆ ਕਰਾਂ । ੧ । ਰਹਾਉ ।

ਹੇ ਪ੍ਰਭੂ ! ਕਾਮ ਕ੍ਰੋਧ ਲੋਭ ਬੁਠ ਨਿੰਦਾ (ਆਦਿਕ) ਇਹਨਾਂ (ਸਾਰੇ ਵਿਕਾਰਾਂ) ਤੋਂ
ਤੂੰ ਮੈਨੂੰ ਆਪ ਛੁਡਾ ਲੈ । ਮੇਰੇ ਇਸ ਮਨ ਵਿਚੋਂ ਇਹਨਾਂ (ਵਿਕਾਰਾਂ) ਨੂੰ ਕੱਢ ਦੇ, ਮੈਨੂੰ
ਆਪਣੇ ਚਰਨਾਂ ਵਿਚ ਜੋੜੀ ਰੱਖ । ੧ ।

ਹੇ ਪ੍ਰਭੂ ! ਮੇਰੇ ਮਨ ਵਿਚ ਤੂੰ ਇਹੋ ਜਿਹੀ ਸਿੱਖਿਆ ਪਾ ਦੇਹ ਕਿ ਮੇਰੇ ਹਿਰਦੇ ਤੋਂ
ਤੂੰ ਕਦੇ ਭੀ ਨਾਹਿ ਵਿਸਰੇਂ । ਠੇ ਦਾਸ ਨਾਨਕ ! ਤੈਨੂੰ ਵਡੇ ਭਾਗਾਂ ਨਾਲ ਪੂਰਾ ਗੁਰੂ ਮਿਲ
ਪਿਆ ਹੈ, ਹੁਣ ਤੂੰ ਹੋਰ ਕਿਸੇ ਪਾਸੇ ਨਾਹਿ ਦੌੜਦਾ ਫਿਰ । ੨ । ੩ । ੩੧ ।

ਸੋਰਠਿ ਮਹਲਾ ੫ ॥ ਜਾ ਕੈ ਸਿਮਰਣਿ ਸਭੁ ਕਛੁ ਪਾਈਐ ਬਿਰਥੀ
ਘਾਲ ਨ ਜਾਈ ॥ ਤਿਸੁ ਪ੍ਰਭ ਤਿਆਗਿ ਅਵਰ ਕਤ ਰਾਚਹੁ ਜੇ ਸਭ ਮਹਿ
ਰਹਿਆ ਸਮਾਈ ॥ ੧ ॥ ਹਰਿ ਹਰਿ ਸਿਮਰਹੁ ਸੰਤ ਗੋਪਾਲਾ ॥ ਸਾਧਸੰਗਿ
ਮਿਲਿ ਨਾਮੁ ਧਿਆਵਹੁ ਪੂਰਨ ਹੋਵੈ ਘਾਲਾ ॥ ੧ ॥ ਰਹਾਉ ॥ ਸਾਰਿ ਸਮਾਲੈ
ਨਿਤਿ ਪ੍ਰਤਿਪਾਲੈ ਪ੍ਰੇਮ ਸਹਿਤ ਗਲ ਲਾਵੈ ॥ ਕਹੁ ਨਾਨਕ ਪ੍ਰਭ ਤੁਮਰੇ

ਬਿਸਰਤ ਜਗਤ ਜੀਵਨੁ ਕੈਸੇ ਪਾਵੈ ॥੨॥੪॥੩੨॥ [ਪੰਨਾ ੬੧੭]

ਪਦ ਅਰਥ :- ਜਾ ਕੈ ਸਿਮਰਣਿ-ਜਿਸ (ਪ੍ਰਭੂ) ਦੇ ਸਿਮਰਨ ਦੀ ਰਾਹੀਂ । ਸਭ ਕਛੁ-ਹਰੇਕ ਚੀਜ਼ । ਬਿਰਥੀ-ਵਿਅਰਥ, ਖਾਲੀ । ਘਾਲ-ਮੇਹਨਤ । ਤਿਆਗਿ-ਭੁਲਾ ਕੇ । ਅਵਰ ਕਤ-ਹੋਰ ਕਿਸ ਪਾਸੇ । ਰਾਚਹੁ-ਤੂੰ ਮਸਤ ਹੋ ਰਿਹਾ ਹੈਂ । ੧।

ਸੰਤ-ਹੇ ਸੰਤ ਜਨੋ ! ਗੋਪਾਲਾ-ਸ੍ਰਿਸ਼ਟੀ ਦਾ ਪਾਲਣ ਵਾਲਾ । ਪੂਰਨ-ਸਫਲ । ੧। ਰਹਾਉ ।

ਸਾਰਿ-ਸਾਰ ਲੈ ਕੇ । ਸਮਾਲੈ-ਸੰਭਾਲ ਕਰਦਾ ਹੈ । ਸਹਿਤ-ਨਾਲ । ਗਲਿ-ਗਲ ਨਾਲ । ਪ੍ਰਭ-ਹੇ ਪ੍ਰਭੂ ! ਜਗਤ ਜੀਵਨ-ਜਗਤ ਦਾ ਜੀਵਨ, ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ । ੨।

ਅਰਥ :- ਹੇ ਸੰਤ ਜਨੋ ! ਸ੍ਰਿਸ਼ਟੀ ਦੇ ਪਾਲਣਹਾਰ ਨੂੰ ਸਦਾ ਸਿਮਰਦੇ ਰਹੋ । ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦਾ ਨਾਮ ਸਿਮਰਿਆ ਕਰੋ, (ਸਿਮਰਨ ਦੀ) ਮੇਹਨਤ ਜ਼ਰੂਰ ਸਫਲ ਹੋ ਜਾਂਦੀ ਹੈ । ੧। ਰਹਾਉ ।

ਹੇ ਭਾਈ ! ਜਿਸ ਪ੍ਰਭੂ ਦੇ ਸਿਮਰਨ ਦੀ ਬਰਕਤਿ ਨਾਲ ਹਰੇਕ ਪਦਾਰਥ ਮਿਲ ਸਕਦਾ ਹੈ, (ਸਿਮਰਨ ਦੀ) ਕੀਤੀ ਹੋਈ ਮਿਹਨਤ ਵਿਅਰਥ ਨਹੀਂ ਜਾਂਦੀ, ਜੇਹੜਾ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਮੌਜੂਦ ਹੈ ਉਸ ਨੂੰ ਛੱਡ ਕੇ ਹੋਰ ਕੋਹੜੇ ਪਾਸੇ ਮਸਤ ਹੋ ਰਹੇ ਹੋ ? ੧।

ਹੇ ਭਾਈ ! ਉਹ ਪਰਮਾਤਮਾ (ਸਭ ਜੀਵਾਂ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ, ਸਦਾ ਪਾਲਣਾ ਕਰਦਾ ਹੈ (ਸਿਮਰਨ ਕਰਨ ਵਾਲਿਆਂ ਨੂੰ) ਪ੍ਰੇਮ ਨਾਲ ਆਪਣੇ ਗਲੇ ਲਾਂਦਾ ਹੈ ।

ਹੇ ਨਾਨਕ ! ਆਖ-ਹੇ ਪ੍ਰਭੂ ! ਤੈਨੂੰ ਵਿਸਾਰ ਕੇ ਜੀਵ ਤੈਨੂੰ ਕਿਵੇਂ ਮਿਲ ਸਕਦਾ ਹੈ ? ਤੇ, ਤੂੰ ਹੀ ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈਂ । ੨। ੪। ੩੨।

ਸੋਰਠਿ ਮਹਲਾ ੫ ॥ ਅਬਿਨਾਸੀ ਜੀਅਨ ਕੋ ਦਾਤਾ ਸਿਮਰਤ ਸਭ ਮਲੁ ਖੋਈ ॥ ਗੁਣ ਨਿਧਾਨ ਭਗਤਨ ਕਉ ਬਰਤਨਿ ਬਿਰਲਾ ਪਾਵੈ ਕੋਈ ॥

੧॥ ਮੇਰੇ ਮਨ ਜਪਿ ਗੁਰ ਗੋਪਾਲ ਪ੍ਰਭੂ ਸੋਈ ॥ ਜਾ ਕੀ ਸਰਣਿ ਪਇਆਂ ਸੁਖੁ ਪਾਈਐ ਬਾਹੁੜਿ ਦੂਖੁ ਨ ਹੋਈ ॥੧॥ ਰਹਾਉ ॥ ਵਡਭਾਗੀ ਸਾਧਸੰਗੁ ਪਰਾਪਤਿ ਤਿਨ ਭੇਟਤ ਦੁਰਮਤਿ ਖੋਈ ॥ ਤਿਨ ਕੀ ਧੂਰਿ ਨਾਨਕੁ ਦਾਸੁ ਬਾਂਛੈ ਜਿਨ ਹਰਿਨਾਮੁ ਰਿਦੈ ਪਰੋਈ ॥੨॥੫॥੩੩॥ [ਪੰਨਾ ੬੧੭]

ਪਦ ਅਰਥ :- ਜੀਅਨ ਕੋ-ਸਭ ਜੀਵਾਂ ਦਾ । ਸਭ ਮਲੁ-ਸਾਰੀ ਮੈਲ [ਲਫਜ਼ 'ਮਲੁ' ਸ਼ਕਲੋਂ ਪੁਲਿੰਗ ਦਿੱਸਦਾ ਹੈ, ਪਰ ਹੈ ਇਹ ਇਸਤ੍ਰੀ-ਲਿੰਗ । ਵੇਖੋ ਗੁਰਬਾਣੀ

ਵਿਆਕਰਨ] । ਨਿਧਾਨ-ਖ਼ਜ਼ਾਨਾ । ਕਉ-ਵਾਸਤੇ । ਬਰਤਨਿ-ਹਰ ਵੇਲੇ ਕੰਮ ਆਉਣ ਵਾਲੀ ਚੀਜ਼ । ੧।

ਬਾਹੁੜਿ-ਫਿਰ, ਮੁੜ । ੧। ਰਹਾਉ ।

ਸਾਧ ਸੰਗੁ-ਭਲੇ ਮਨੁੱਖਾਂ ਦੀ ਸੰਗਤਿ । ਤਿਨ ਭੇਟਤ-ਉਹਨਾਂ ਨੂੰ ਮਿਲਿਆਂ । ਦੁਰਮਤਿ-ਖੋਟੀ ਮਤਿ । ਬਾਂਛੈ-ਮੰਗਦਾ ਹੈ, ਚਾਹੁੰਦਾ ਹੈ । ਜਿਨ-ਜਿਨ੍ਹਾਂ ਨੇ । ਰਿਦੈ-ਹਿਰਦੇ ਵਿਚ । ੨ ।

ਅਰਥ :-ਹੇ ਮੇਰੇ ਮਨ ! ਉਸ ਪ੍ਰਭੂ ਨੂੰ ਜਪਿਆ ਕਰ ਜੋ ਸਭ ਤੋਂ ਵਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ, ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ । ੧। ਰਹਾਉ ।

ਹੇ ਭਾਈ ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ । ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ । ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ । ੧।

ਹੇ ਭਾਈ ! ਵਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧਿ ਨਾਸ ਹੋ ਜਾਂਦੀ ਹੈ । ਦਾਸ ਨਾਨਕ (ਭੀ) ਉਹਨਾਂ ਦੇ ਚਰਨਾਂ ਦੀ ਧੂੜ ਮੰਗਦਾ ਹੈ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਪ੍ਰੋ ਰੱਖਿਆ ਹੈ । ੨। ੫। ੩੩।

ਸੋਰਠਿ ਮਹਲਾ ੫ ॥ ਜਨਮ ਜਨਮ ਕੇ ਦੁਖ ਨਿਵਾਰੈ ਸੂਕਾ ਮਨੁ
ਸਾਧਾਰੈ ॥ ਦਰਸਨੁ ਭੇਟਤ ਹੋਤ ਨਿਹਾਲਾ ਹਰਿ ਕਾ ਨਾਮੁ ਬੀਚਾਰੈ ॥੧॥
ਮੇਰਾ ਬੈਦੁ ਗੁਰੂ ਗੋਵਿੰਦਾ ॥ ਹਰਿ ਹਰਿ ਨਾਮੁ ਅਉਖਧੁ ਮੁਖਿ ਦੇਵੈ ਕਾਟੈ
ਜਮ ਕੀ ਫੰਧਾ ॥ ੧ ॥ ਰਹਾਉ ॥ ਸਮਰਥ ਪੁਰਖ ਪੂਰਨ ਬਿਧਾਤੇ ਆਪੇ
ਕਰਣੈਹਾਰਾ ॥ ਅਪੁਨਾ ਦਾਸੁ ਹਰਿ ਆਪਿ ਉਬਾਰਿਆ ਨਾਨਕ ਨਾਮ
ਅਧਾਰਾ ॥੨॥੬॥੩੪॥ [ਪੰਨਾ ੬੧੮]

ਪਦ ਅਰਥ :-ਨਿਵਾਰੈ-ਦੂਰ ਕਰ ਦੇਂਦਾ ਹੈ । ਸੂਕਾ-ਸੁੱਕਾ ਹੋਇਆ, ਪਰਮਾਤਮਾ ਦੇ ਪ੍ਰੇਮ ਦੀ ਹਰਿਆਵਲ ਤੋਂ ਸੱਖਣਾ । ਸਾਧਾਰੈ-ਸਹਾਰਾ ਦੇਂਦਾ ਹੈ । ਭੇਟਤ-ਮਿਲ-ਦਿਆਂ, ਪ੍ਰਾਪਤ ਹੁੰਦਿਆਂ । ਨਿਹਾਲਾ-ਪ੍ਰਸੰਨ-ਚਿੱਤ । ਬੀਚਾਰੈ-ਵਿਚਾਰਦਾ, ਸੋਚ-ਮੰਡਲ ਵਿਚ ਵਸਾ ਲੈਂਦਾ ਹੈ । ੧।

ਬੈਦੁ-ਹਕੀਮ । ਅਉਖਧੁ-ਦਵਾਈ । ਮੁਖਿ-ਮੂੰਹ ਵਿਚ । ਫੰਧਾ-ਫਾਹੀ । ੧।
ਰਹਾਉ ।

ਸਮਰਥ—ਹੇ ਸਭ ਤਾਕਤਾਂ ਦੇ ਮਾਲਕ ! ਪੁਰਖ—ਹੇ ਸਰਬ-ਵਿਆਪਕ ! ਪੂਰਨ—ਹੇ ਭਰਪੂਰ ! ਬਿਧਾਤੇ—ਹੇ ਸਿਰਜਣਹਾਰ ! ਆਪੇ—(ਤੂੰ) ਆਪ ਹੀ । ਕਰਣੈਹਾਰਾ—(ਗੁਰੂ ਨੂੰ) ਬਣਾਨ ਵਾਲਾ । ਉਬਾਰਿਆ—(ਜਮ ਦੀ ਫਾਹੀ ਤੋਂ) ਬਚਾ ਲਿਆ । ਅਧਾਰਾ—ਆਸਰਾ । ੨।

ਅਰਥ :—ਹੇ ਭਾਈ ! ਗੋਬਿੰਦ ਦਾ ਰੂਪ ਮੇਰਾ ਗੁਰੂ (ਪੂਰਾ) ਹਕੀਮ ਹੈ । (ਇਹ ਹਕੀਮ ਜਿਸ ਮਨੁੱਖ ਦੇ) ਮੂੰਹ ਵਿਚ ਹਰਿ-ਨਾਮ ਦਵਾਈ ਪਾਂਦਾ ਹੈ, (ਉਸ ਦੀ) ਜਮ ਦੀ ਫਾਹੀ ਕੱਟ ਦੇਂਦਾ ਹੈ (ਆਤਮਕ ਮੌਤ ਲਿਆਉਣ ਵਾਲੇ ਵਿਕਾਰਾਂ ਦੀ ਫਾਹੀ ਉਸ ਦੇ ਅੰਦਰੋਂ ਕੱਟ ਦੇਂਦਾ ਹੈ) । ੧। ਰਹਾਉ ।

ਹੇ ਭਾਈ ! ਵੈਦ-ਗੁਰੂ (ਸ਼ਰਣ-ਪਏ ਮਨੁੱਖ ਦੇ) ਅਨੇਕਾਂ ਜਨਮਾਂ ਦੇ ਦੁੱਖ ਦੂਰ ਕਰ ਦੇਂਦਾ ਹੈ, ਆਤਮਕ ਜੀਵਨ ਦੀ ਹਰਿਆਵਲ ਤੋਂ ਸੱਖਣੇ ਉਸ ਦੇ ਮਨ ਨੂੰ (ਨਾਮ-ਦਾਰੂ ਦਾ) ਸਾਹਾਰਾ ਦੇਂਦਾ ਹੈ । ਗੁਰੂ ਦਾ ਦਰਸ਼ਨ ਕਰਦਿਆਂ ਹੀ (ਮਨੁੱਖ) ਖਿੜ ਆਉਂਦਾ ਹੈ, ਤੇ, ਪਰਮਾਤਮਾ ਦੇ ਨਾਮ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਲੈਂਦਾ ਹੈ । ੧।

ਹੇ ਨਾਨਕ ! (ਆਖ—) ਹੇ ਸਭ ਤਾਕਤਾਂ ਦੇ ਮਾਲਕ ! ਹੇ ਸਰਬ-ਵਿਆਪਕ ! ਹੇ ਭਰਪੂਰ ! ਹੇ ਸਭ ਜੀਵਾਂ ਦੇ ਪੈਦਾ ਕਰਨ ਵਾਲੇ ! ਤੂੰ ਆਪ ਹੀ (ਗੁਰੂ ਨੂੰ ਪੂਰਾ ਵੈਦ) ਬਣਾਣ ਵਾਲਾ ਹੈਂ । ਆਪਣੇ ਸੇਵਕ ਨੂੰ (ਵੈਦ-ਗੁਰੂ ਪਾਸੋਂ) ਨਾਮ ਦਾ ਆਸਰਾ ਦਿਵਾ ਕੇ ਤੂੰ ਆਪ ਹੀ (ਜਮ ਦੀ ਫਾਹੀ ਤੋਂ) ਬਚਾ ਲੈਂਦਾ ਹੈਂ । ੨। ੬। ੩੪।

ਸੋਰਠਿ ਮਹਲਾ ੫ ॥ ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੇ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੇ ॥

੧ ॥ ਪ੍ਰਭ ਜੀ ਤੂ ਮੇਰੇ ਠਾਕੁਰੁ ਨੇਰੇ ॥ ਹਰਿ ਚਰਣ ਸਰਣ ਮੋਹਿ ਚੇਰੇ ॥

੧ ॥ ਰਹਾਉ ॥ ਬੇ ਸੁਮਾਰ ਬੇਅੰਤ ਸੁਆਮੀ ਉਚੇ ਗੁਨੀ ਗਹੇਰੇ ॥ ਕਾਟਿ ਸਿਲਕ ਕੀਨੋ ਅਪੁਨੋ ਦਾਸਰੋ ਤਉ ਨਾਨਕ ਕਹਾ ਨਿਹੇਰੇ ॥ ੨ ॥ ੭ ॥ ੩੫ ॥
[ਪੰਨਾ ੬੧੮]

ਪਦ ਅਰਥ :—ਗਤਿ—ਆਤਮਕ ਅਵਸਥਾ । ਪਾਹਿ—ਪਾਸ । ਨਿਬੇਰੇ—ਨਿਬੇੜਾ, ਫੈਸਲਾ । ਸਾਹਿਬ—ਹੇ ਮਾਲਕ ! ਖਤੇ—ਪਾਪ । ਕਰਿ ਫੇਰੇ,—ਕਰਦਾ ਫਿਰਦਾ ਹਾਂ । ੧।

ਠਾਕੁਰੁ—ਪਾਲਣਹਾਰ । ਨੇਰੇ—ਨੇੜੇ, ਅੰਗ-ਸੰਗ । ਮੋਹਿ—ਮੈਨੂੰ । ਚੇਰੇ—ਚੇਰਾ, ਦਾਸ । ੧। ਰਹਾਉ ।

ਸੁਆਮੀ—ਹੇ ਮਾਲਕ ! ਗੁਨੀ—ਗੁਣਾਂ ਦਾ ਮਾਲਕ । ਗਹੇਰੇ—ਭੂੰਘਾ । ਸਿਲਕ—ਫਾਹੀ । ਦਾਸਰੋ—ਨਿੱਕਾ ਜਿਹਾ ਦਾਸ । ਤਉ—ਤਦੋਂ । ਨਿਹੇਰਾ—ਮੁਖਾਜੀ । ੨।

ਅਰਥ :—ਹੇ ਪ੍ਰਭੂ ਜੀ ! ਤੂੰ ਮੇਰਾ ਪਾਲਣਹਾਰ ਮਾਲਕ ਹੈਂ, ਮੇਰੇ ਅੰਗ-ਸੰਗ ਵੱਸਦਾ ਹੈਂ । ਹੇ ਹਰੀ ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ

ਰੱਖ ।੧। ਰਹਾਉ ।

ਹੇ ਮੇਰੇ ਆਪਣੇ ਮਾਲਕ ਪ੍ਰਭੂ ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸ਼ਰਨ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ । ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ । ਹੇ ਮੇਰੇ ਮਾਲਕ ! ਮੈਨੂੰ ਬਖ਼ਸ਼ ਲੈ ।੧।

ਹੇ ਬੇਸ਼ੁਮਾਰ ਪ੍ਰਭੂ ! ਹੇ ਬੇਅੰਤ ! ਹੇ ਮੇਰੇ ਮਾਲਕ ! ਤੂੰ ਉੱਚੀ ਆਤਮਕ ਅਵਸਥਾ ਵਾਲਾ ਹੈਂ, ਤੂੰ ਸਾਰੇ ਗੁਣਾਂ ਦਾ ਮਾਲਕ ਹੈਂ ਤੂੰ ਭੁੰਘਾ ਹੈਂ । ਹੇ ਨਾਨਕ ! (ਆਖ -ਹੇ ਪ੍ਰਭੂ ! ਜਦੋਂ ਤੂੰ ਕਿਸੇ ਮਨੁੱਖ ਦੀ ਵਿਕਾਰਾਂ ਦੀ) ਫਾਹੀ ਕੱਟ ਕੇ ਉਸਨੂੰ ਆਪਣਾ ਦਾਸ ਬਣਾ ਲੈਂਦਾ ਹੈਂ, ਤਦੋਂ ਉਸਨੂੰ ਕਿਸੇ ਦੀ ਮੁਥਾਜੀ ਨਹੀਂ ਰਹਿੰਦੀ ।੨।੭।੩੫।

ਸੋਰਠਿ ਮ:੫॥ ਭਏ ਕ੍ਰਿਪਾਲ ਗੁਰੂ ਗੋਵਿੰਦਾ ਸਗਲ ਮਨੋਰਥ ਪਾਏ ॥
ਅਸਥਿਰ ਭਏ ਲਾਗਿ ਹਰਿ ਚਰਣੀ ਗੋਵਿੰਦ ਕੇ ਗੁਣ ਗਾਏ ॥ ੧ ॥ ਭਲੋ ਸ
ਮੂਰਤੁ ਪੂਰਾ ॥ ਸਾਂਤਿ ਸਹਜ ਆਨੰਦ ਨਾਮੁ ਜਪਿ ਵਾਜੇ ਅਨਹਦ ਤੂਰਾ ॥

੧ ॥ ਰਹਾਉ ॥ ਮਿਲੇ ਸੁਆਮੀ ਪ੍ਰੀਤਮ ਅਪੁਨੇ ਘਰ ਮੰਦਰ ਸੁਖਦਾਈ ॥
ਹਰਿਨਾਮੁ ਨਿਧਾਨੁ ਨਾਨਕ ਜਨ ਪਾਇਆ ਸਗਲੀ ਇਛ ਪੁਜਾਈ ॥ ੨ ॥

੮ ॥ ੩੬ ॥ [ਪੰਨਾ ੬੧੮]

ਪਦ ਅਰਥ :- ਕ੍ਰਿਪਾਲ-ਦਇਆਵਾਨ । ਗੋਵਿੰਦਾ-ਪਰਮਾਤਮਾ । ਸਗਲ-
ਸਾਰੇ । ਮਨੋਰਥ-ਮਨ ਦੀਆਂ ਮੁਰਾਦਾਂ । ਅਸਥਿਰ-ਅਭੋਲ । ਗਾਏ-ਗਾਇ, ਗਾ ਕੇ ।੧।

ਭਲੋ-ਭਲਾ, ਚੰਗਾ । ਪੂਰਾ-ਸੁਭ । ਸ ਮੂਰਤੁ-ਉਹ ਸਮਾ । ਸਹਜ-ਆਤਮਕ
ਅਭੋਲਤਾ । ਜਪਿ-ਜਪ ਕੇ । ਵਾਜੇ-ਵੱਜ ਪਏ । ਅਨਹਦ-ਬਿਨਾ ਵਜਾਏ, ਇੱਕ-ਰਸ।
ਤੂਰਾ-ਤੂਰੇ, ਵਾਜੇ ।੧। ਰਹਾਉ ।

ਨਿਧਾਨੁ-ਖ਼ਜ਼ਾਨਾ । ਪੁਜਾਈ-ਪੂਰੀ ਹੋ ਗਈ ।੨।

ਅਰਥ :- (ਹੇ ਭਾਈ ! ਮਨੁੱਖ ਦੇ ਜੀਵਨ ਵਿਚ) ਉਹ ਸਮਾ ਸੁਹਾਵਣਾ ਹੁੰਦਾ ਹੈ
ਸੁਭ ਹੁੰਦਾ ਹੈ, ਜਦੋਂ ਪਰਮਾਤਮਾ ਦਾ ਨਾਮ ਜਪ ਕੇ ਉਸ ਦੇ ਅੰਦਰ ਸ਼ਾਂਤੀ, ਆਤਮਕ
ਅਭੋਲਤਾ, ਆਨੰਦ ਦੇ ਇਕ-ਰਸ ਵਾਜੇ ਵੱਜਦੇ ਹਨ ।੧। ਰਹਾਉ ।

ਹੇ ਭਾਈ ! ਜਿਸ ਮਨੁੱਖ ਉਤੇ ਪਰਮਾਤਮਾ ਦਾ ਰੂਪ ਗੁਰੂ ਦਇਆਵਾਨ ਹੁੰਦਾ ਹੈ,
ਉਸ ਦੇ ਮਨ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ (ਕਿਉਂਕਿ)
ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾ ਗਾ ਕੇ ਪ੍ਰਭੂ-ਚਰਨਾਂ ਵਿਚ ਲਗਨ ਲਾ ਕੇ
ਉਹ ਮਨੁੱਖ (ਮਾਇਆ ਦੇ ਹੱਲਿਆਂ ਅੱਗੇ) ਡੁਲਣੋਂ ਹਟ ਜਾਂਦਾ ਹੈ ।੧।

ਹੇ ਭਾਈ ! ਜਿਸ ਮਨੁੱਖ ਨੂੰ ਆਪਣੇ ਮਾਲਕ ਪ੍ਰੀਤਮ ਪ੍ਰਭੂ ਜੀ ਮਿਲ ਪੈਂਦੇ ਹਨ.

ਉਸ ਨੂੰ ਇਹ ਘਰ-ਘਾਟ ਸੁਖ ਦੇਣ ਵਾਲੇ ਪ੍ਰਤੀਤ ਹੁੰਦੇ ਹਨ । ਹੇ ਦਾਸ ਨਾਨਕ ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ-ਖਜ਼ਾਨਾ ਲੱਭ ਲਿਆ, ਉਸ ਦੀ ਹਰੇਕ ਮਨੋ-ਕਾਮਨਾ ਪੂਰੀ ਹੋ ਜਾਂਦੀ ਹੈ । ੨।੮।੩੬।

ਸੋਰਠਿ ਮਹਲਾ ੫ ॥ ਗੁਰ ਕੇ ਚਰਨ ਬਸੇ ਰਿਦ ਭੀਤਰਿ ਸੁਭ ਲਖਣ ਪ੍ਰਭਿ ਕੀਨੇ ॥ ਭਏ ਕ੍ਰਿਪਾਲ ਪੂਰਨ ਪਰਮੇਸਰ ਨਾਮ ਨਿਧਾਨ ਮਨਿ ਚੀਨੇ ॥

੧ ॥ ਮੇਰੇ ਗੁਰੁ ਰਖਵਾਰੇ ਮੀਤ ॥ ਦੂਣ ਚਉਣੀ ਦੇ ਵਡਿਆਈ ਸੋਭਾ ਨੀਤਾ ਨੀਤ ॥ ੧ ॥ ਰਹਾਉ ॥ ਜੀਅ ਜੰਤ ਪ੍ਰਭਿ ਸਗਲ ਉਧਾਰੇ ਦਰਸਨੁ ਦੇਖਣਹਾਰੇ ॥ ਗੁਰ ਪੂਰੇ ਕੀ ਅਚਰਜ ਵਡਿਆਈ ਨਾਨਕ ਸਦ ਬਲਿਹਾਰੇ ॥ ੨ ॥ ੯ ॥ ੩੭ ॥ [ਪੰਨਾ ੬੧੮]

ਪਦ ਅਰਥ :- ਰਿਦ ਭੀਤਰਿ—ਹਿਰਦੇ ਵਿਚ । ਸੁਭ ਲਖਣ—ਸਫਲਤਾ ਦੇਣ ਵਾਲੇ ਲੱਛਣ । ਪ੍ਰਭਿ—ਪ੍ਰਭੂ ਨੇ । ਮਨਿ—ਮਨ ਵਿਚ । ਚੀਨੇ—ਪਛਾਣ ਲਏ । ੧।

ਮੇਰੇ—ਮੇਰਾ । ਰਖਵਾਰੇ—ਰਖਵਾਲਾ । ਚਉਣੀ—ਚਉ-ਗੁਣੀ । ਦੇ—ਦੇਂਦਾ ਹੈ । ਨੀਤਾ ਨੀਤ—ਸਦਾ ਹੀ । ੧। ਰਹਾਉ ।

ਜੀਅ ਜੰਤ ਸਗਲੇ—ਸਾਰੇ ਹੀ ਜੀਵ । ਪ੍ਰਭਿ—ਪ੍ਰਭੂ ਨੇ । ਦੇਵਣਹਾਰੇ—ਵੇਖਣ ਵਾਲੇ । ਅਚਰਜ—ਹੈਰਾਨ ਕਰ ਦੇਣ ਵਾਲੀ । ਵਡਿਆਈ—ਵਡਾ ਦਰਜਾ । ਸਦ—ਸਦਾ । ਬਲਿ-ਹਾਰੇ—ਕੁਰਬਾਨ । ੨।

ਅਰਥ :-ਹੇ ਭਾਈ ! ਮੇਰਾ ਗੁਰੂ ਮੇਰਾ ਰਾਖਾ ਹੈ ਮੇਰਾ ਮਿੱਤਰ ਹੈ, (ਪ੍ਰਭੂ ਦਾ ਨਾਮ ਦੇ ਕੇ, ਮੈਨੂੰ) ਉਹ ਵਡਿਆਈ ਬਖਸ਼ਦਾ ਹੈ ਜੋ ਦੂਣੀ ਚਉਣੀ ਹੁੰਦੀ ਜਾਂਦੀ ਹੈ (ਸਦਾ ਵਧਦੀ ਜਾਂਦੀ ਹੈ), ਮੈਨੂੰ ਸਦਾ ਸੋਭਾ ਦਿਵਾਂਦਾ ਹੈ । ੧। ਰਹਾਉ ।

ਹੇ ਭਾਈ ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਦੇ ਚਰਨ ਵੱਸ ਪਏ, ਪ੍ਰਭੂ ਨੇ (ਉਸ ਦੀ ਜ਼ਿੰਦਗੀ ਵਿਚ) ਸਫਲਤਾ ਪੈਦਾ ਕਰਨ ਵਾਲੇ ਲੱਛਣ ਪੈਦਾ ਕਰ ਦਿੱਤੇ । ਸਰਬ-ਵਿਆਪਕ ਪ੍ਰਭੂ ਜੀ ਜਿਸ ਮਨੁੱਖ ਉਤੇ ਦਇਆਵਾਨ ਹੋ ਗਏ, ਉਸ ਮਨੁੱਖ ਨੇ ਪਰਮਾਤਮਾ ਦੇ ਨਾਮ ਦੇ ਖਜ਼ਾਨੇ ਆਪਣੇ ਮਨ ਵਿਚ (ਟਿਕੇ ਹੋਏ) ਪਛਾਣ ਲਏ । ੧।

ਹੇ ਭਾਈ ! ਗੁਰੂ ਦਾ ਦਰਸਨ ਕਰਨ ਵਾਲੇ ਸਾਰੇ ਮਨੁੱਖਾਂ ਨੂੰ ਪ੍ਰਭੂ ਨੇ (ਵਿਕਾਰਾਂ ਤੋਂ) ਬਚਾ ਲਿਆ । ਪੂਰੇ ਗੁਰੂ ਦਾ ਇਤਨਾ ਵਡਾ ਦਰਜਾ ਹੈ ਕਿ (ਵੇਖ ਕੇ) ਹੈਰਾਨ ਹੋ ਜਾਈਦਾ ਹੈ । ਹੇ ਨਾਨਕ ! (ਆਖ—ਮੈਂ ਗੁਰੂ ਤੋਂ) ਸਦਾ ਕੁਰਬਾਨ ਜਾਂਦਾ ਹਾਂ । ੨। ੯। ੩੭।

ਸੋਰਠਿ ਮਹਲਾ ੫ ॥ ਸੋਚਨਿ ਕਰਉ ਨਾਮ ਧਨੁ ਨਿਰਮਲ ਥਾਤੀ

ਅਗਮ ਅਪਾਰ ॥ ਬਿਲਛਿ ਬਿਨੋਦ ਆਨੰਦ ਸੁਖ ਮਾਣਹੁ ਖਾਇ ਜੀਵਹੁ
ਸਿਖ ਪਰਵਾਰ ॥੧॥ ਹਰਿ ਕੇ ਚਰਨ ਕਮਲ ਆਧਾਰ ॥ ਸੰਤ ਪ੍ਰਸਾਦਿ
ਪਾਇਓ ਸਚ ਬੋਹਿਥੁ ਚੜ੍ਹ ਲੰਘਉ ਬਿਖੁ ਸੰਸਾਰ ॥ ੧ ॥ ਰਹਾਉ ॥ ਭਏ
ਕ੍ਰਿਪਾਲ ਪੂਰਨ ਅਬਿਨਾਸੀ ਆਪਹਿ ਕੀਨੀ ਸਾਰ ॥ ਪੇਖਿ ਪੇਖਿ ਨਾਨਕੁ
ਬਿਗਸਾਨੋ ਨਾਨਕ ਨਾਹੀ ਸੁਮਾਰ ॥੨॥੧੦॥੩੮॥ [ਪੰਨਾ ੬੧੮]

ਪਦ ਅਰਥ :- ਸੰਚਨਿ ਕਰਉ-(ਕਰਉਂ) ਮੈਂ ਇਕੱਠਾ ਕਰਦਾ ਹਾਂ। ਨਾਮ ਧਨੁ
ਨਿਰਮਲ-ਨਿਰਮਲ ਨਾਮ ਧਨੁ-ਪ੍ਰਭੂ ਦੇ ਪਵਿਤ੍ਰ ਨਾਮ ਦਾ ਧਨ । ਬਾਤੀ-[स्थिति]
ਟਿਕਾਉ । ਅਗਮ-ਅਪਹੁੰਚ । ਅਪਾਰ-ਬੇਅੰਤ । ਬਿਲਛਿ-[विलस्य] ਪ੍ਰਸੰਨ ਹੋ ਕੇ ।
ਬਿਨੋਦ-(ਆਤਮਕ) ਚੋਜ ਤਮਾਸ਼ੇ । ਜੀਵਹੁ-ਆਤਮਕ ਜੀਵਨ ਪ੍ਰਾਪਤ ਕਰੋ । ਸਿਖ
ਪਰਵਾਰ-ਹੇ (ਗੁਰੂ ਕੇ) ਸਿੱਖ-ਪਰਵਾਰ ! ੧ ।

ਆਧਾਰ-ਆਸਰਾ । ਸੰਤ ਪ੍ਰਸਾਦਿ-ਗੁਰੂ ਦੀ ਕਿਰਪਾ ਨਾਲ । ਸਚ-ਸਦਾ ਕਾਇਮ
ਰਹਿਣ ਵਾਲਾ । ਬੋਹਿਥੁ-ਜਹਾਜ਼ । ਚੜ੍ਹ-ਚੜ੍ਹ ਕੇ । ਲੰਘਉ-ਲੰਘਉਂ, ਮੈਂ ਲੰਘਦਾ ਹਾਂ।
ਬਿਖੁ-ਜ਼ਹਿਰ । ੧ । ਰਹਾਉ ।

ਆਪਹਿ-ਆਪ ਹੀ । ਸਾਰ-ਸੰਭਾਲ । ਪੇਖਿ-ਵੇਖ ਕੇ । ਨਾਨਕੁ ਬਿਗਸਾਨੋ-
ਨਾਨਕ ਖੁਸ਼ ਹੋ ਰਿਹਾ ਹੈ । ਨਾਨਕ-ਹੇ ਨਾਨਕ ! ਸੁਮਾਰ-ਮਿਣਤੀ, ਹੱਦ । ੨ ।

ਅਰਥ :- (ਹੇ ਭਾਈ !) ਪਰਮਾਤਮਾ ਦੇ ਕੌਮਲ ਚਰਨਾਂ ਨੂੰ (ਮੈਂ ਆਪਣੀ ਜ਼ਿੰਦਗੀ
ਦਾ) ਆਸਰਾ (ਬਣਾ ਲਿਆ ਹੈ) । ਗੁਰੂ ਦੀ ਕਿਰਪਾ ਨਾਲ ਮੈਂ ਸਦਾ-ਬਿਰ ਪ੍ਰਭੂ ਦਾ
ਨਾਮ ਜਹਾਜ਼ ਲੱਭ ਲਿਆ ਹੈ, (ਉਸ ਵਿਚ) ਚੜ੍ਹ ਕੇ ਮੈਂ (ਆਤਮਕ ਮੌਤ ਲਿਆਉਣ
ਵਾਲੇ ਵਿਕਾਰਾਂ ਦੇ) ਜ਼ਹਿਰ-ਭਰੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਰਿਹਾ ਹਾਂ । ੧। ਰਹਾਉ ।

(ਹੇ ਭਾਈ ! ਗੁਰੂ ਦੀ ਕਿਰਪਾ ਨਾਲ) ਮੈਂ ਪਰਮਾਤਮਾ ਦੇ ਪਵਿਤ੍ਰ ਨਾਮ ਦਾ ਧਨ
ਇਕੱਠਾ ਕਰ ਰਿਹਾ ਹਾਂ (ਜਿਥੇ ਇਹ ਧਨ ਇਕੱਠਾ ਕੀਤਾ ਜਾਏ, ਉੱਥੇ) ਅਪਹੁੰਚ ਤੇ
ਬੇਅੰਤ ਪ੍ਰਭੂ ਦਾ ਨਿਵਾਸ ਹੋ ਜਾਂਦਾ ਹੈ । ਹੇ (ਗੁਰੂ ਕੇ) ਸਿੱਖ-ਪਰਵਾਰ ! (ਹੇ ਗੁਰਸਿੱਖੋ!)
ਤੁਸੀਂ ਭੀ (ਆਤਮਕ ਜੀਵਨ ਵਾਸਤੇ ਇਹ ਨਾਮ-ਭੋਜਨ) ਖਾ ਕੇ ਆਤਮਕ ਜੀਵਨ
ਹਾਸਲ ਕਰੋ, ਖੁਸ਼ ਹੋ ਕੇ ਆਤਮਕ ਚੋਜ ਆਨੰਦ ਸੁਖ ਮਾਣਿਆ ਕਰੋ । ੧ ।

ਹੇ ਭਾਈ ! ਜਿਸ ਮਨੁੱਖ ਉੱਤੇ ਸਰਬ-ਵਿਆਪਕ ਅਬਿਨਾਸੀ ਪ੍ਰਭੂ ਜੀ ਦਇਆ-
ਵਾਨ ਹੁੰਦੇ ਹਨ, ਉਸ ਦੀ ਸੰਭਾਲ ਆਪ ਹੀ ਕਰਦੇ ਹਨ । ਨਾਨਕ (ਉਸ ਦਾ ਇਹ ਕੌਤਕ)
ਵੇਖ ਵੇਖ ਕੇ ਖੁਸ਼ ਹੋ ਰਿਹਾ ਹੈ । ਹੇ ਨਾਨਕ ! (ਸੇਵਕ ਦੀ ਸੰਭਾਲ ਕਰਨ ਦੀ ਪ੍ਰਭੂ ਦੀ
ਦਇਆ ਦਾ) ਅੰਦਾਜ਼ਾ ਨਹੀਂ ਲਾਇਆ ਜਾ ਸਕਦਾ । ੨ । ੧੦ । ੩੮ ।

ਸੋਰਠਿ ਮਹਲਾ ੫ ॥ ਗੁਰਿ ਪੂਰੈ ਅਪਨੀ ਕਲ ਧਾਰੀ ਸਭ ਘਟ
ਉਪਜੀ ਦਇਆ ॥ ਆਪੇ ਮੇਲਿ ਵਡਾਈ ਕੀਨੀ ਕੁਸਲ ਖੇਮ ਸਭ ਭਇਆ ॥
੧॥ ਸਤਿਗੁਰੁ ਪੂਰਾ ਮੇਰੈ ਨਾਲਿ ॥ ਪਾਰਬ੍ਰਹਮੁ ਜਪਿ ਸਦਾ ਨਿਹਾਲਿ ॥ ਰਹਾਉ ॥
ਅੰਤਰਿ ਬਾਹਰਿ ਥਾਨ ਥਨੰਤਰਿ ਜਤ ਕਤ ਪੇਖਉ ਸੋਈ ॥ ਨਾਨਕ ਗੁਰੁ
ਪਾਇਓ ਵਡਭਾਗੀ ਤਿਸੁ ਜੇਵਡੁ ਅਵਰੁ ਨ ਕੋਈ ॥ ੨ ॥ ੧੧ ॥ ੩੬ ॥
[ਪੰਨਾ ੬੧੮]

ਪਦ ਅਰਥ:—ਗੁਰਿ ਪੂਰੈ—ਪੂਰੇ ਗੁਰੂ ਨੇ । ਕਲ—ਕਲਾ, ਸੱਤਿਆ, ਤਾਕਤ । ਸਭ
ਘਟ—ਸਾਰੇ ਸਰੀਰਾਂ ਵਾਸਤੇ । ਉਪਜੀ—ਪੈਦਾ ਹੋ ਗਈ ਹੈ । ਆਪੇ—ਆਪ ਹੀ । ਮੇਲਿ—
(ਪ੍ਰਭੂ-ਚਰਨਾਂ ਵਿਚ) ਮਿਲਾ ਕੇ । ਵਡਾਈ—ਉੱਚਾ ਆਤਮਕ ਦਰਜਾ । ਕੁਸਲ ਖੇਮ—ਖੁਸ਼ੀ,
ਪ੍ਰਸੰਨਤਾ । ੧ ।

ਜਪਿ—ਜਪ ਕੇ । ਨਿਹਾਲ—ਪ੍ਰਸੰਨ-ਚਿੱਤ । ਰਹਾਉ ।

ਥਾਨ ਥਨੰਤਰਿ—ਥਾਨ ਥਾਨ ਅੰਤਰਿ, ਹਰ ਥਾਂ ਵਿਚ । ਜਤ ਕਤ—ਜਿੱਥੇ ਕਿੱਥੇ ।
ਪੇਖਉ—ਪੇਖਉ, ਮੈਂ ਵੇਖਦਾ ਹਾਂ । ਸੋਈ—ਉਹ (ਪਰਮਾਤਮਾ) ਹੀ । ਜੇਵਡੁ—ਜੇਡਾ,
ਬਰਾਬਰ ਦਾ । ਅਵਰੁ—ਹੋਰ । ੨ ।

ਅਰਥ :- ਹੇ ਭਾਈ ! ਪੂਰਾ ਗੁਰੂ (ਹਰ ਵੇਲੇ) ਮੇਰੇ ਨਾਲ (ਮਦਦਗਾਰ) ਹੈ,
(ਉਸ ਦੀ ਮੇਹਰ ਨਾਲ) ਪਰਮਾਤਮਾ ਦਾ ਨਾਮ ਜਪ ਕੇ ਮੈਂ ਸਦਾ ਪ੍ਰਸੰਨ-ਚਿੱਤ
ਰਹਿੰਦਾ ਹਾਂ । ਰਹਾਉ ।

ਹੇ ਭਾਈ ! ਪੂਰੇ ਗੁਰੂ ਨੇ (ਮੇਰੇ ਅੰਦਰ) ਆਪਣੀ (ਅਜੇਹੀ) ਤਾਕਤ ਭਰ ਦਿੱਤੀ
ਹੈ (ਕਿ ਮੇਰੇ ਅੰਦਰ) ਸਭ ਜੀਵਾਂ ਵਾਸਤੇ ਪਿਆਰ ਪੈਦਾ ਹੋ ਗਿਆ ਹੈ । (ਗੁਰੂ ਨੇ) ਆਪ
ਹੀ (ਮੈਨੂੰ ਪ੍ਰਭੂ-ਚਰਨਾਂ ਵਿਚ) ਜੋੜ ਕੇ (ਮੈਨੂੰ) ਆਤਮਕ ਉੱਚਤਾ ਬਖਸ਼ੀ ਹੈ, (ਹੁਣ
ਮੇਰੇ ਅੰਦਰ) ਆਨੰਦ ਹੀ ਆਨੰਦ ਬਣਿਆ ਰਹਿੰਦਾ ਹੈ । ਰਹਾਉ ।

ਹੇ ਭਾਈ ! ਹੁਣ ਆਪਣੇ ਅੰਦਰ ਤੇ ਬਾਹਰ (ਸਾਰੇ ਜਗਤ ਵਿਚ), ਹਰ ਥਾਂ ਵਿਚ,
ਮੈਂ ਜਿੱਥੇ ਵੇਖਦਾ ਹਾਂ ਉਸ ਪਰਮਾਤਮਾ ਨੂੰ ਹੀ (ਵੱਸਦਾ ਵੇਖਦਾ ਹਾਂ) । ਹੇ ਨਾਨਕ !
(ਮੈਨੂੰ) ਵਡੇ ਭਾਗਾਂ ਨਾਲ ਗੁਰੂ ਮਿਲ ਪਿਆ ਹੈ (ਇਹੋ ਜਿਹੀ ਦਾਤਿ ਬਖਸ਼ ਸਕਣ ਵਾਲਾ)
ਗੁਰੂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ । ੨ । ੧੧ । ੩੬ ।

ਸੋਰਠਿ ਮਹਲਾ ੫ ॥ ਸੂਖ ਮੰਗਲ ਕਲਿਆਣ ਸਹਜ ਧੁਨਿ ਪ੍ਰਭ ਕੇ
ਚਰਣ ਨਿਹਾਰਿਆ ॥ ਰਾਖਨਹਾਰੈ ਰਾਖਿਓ ਬਾਰਿਕੁ ਸਤਿਗੁਰਿ ਤਾਪੁ ਉਤਾ-
ਰਿਆ ॥ ੧ ॥ ਉਬਰੇ ਸਤਿਗੁਰ ਕੀ ਸਰਣਾਈ ॥ ਜਾ ਕੀ ਸੇਵ ਨ ਬਿਰਥੀ
ਜਾਈ ॥ ਰਹਾਉ ॥ ਘਰ ਮਹਿ ਸੂਖ ਬਾਹਰਿ ਫੁਨਿ ਸੂਖਾ ਪ੍ਰਭ ਅਪੁਨੇ ਭਏ

ਦਇਆਲਾ ॥ ਨਾਨਕ ਬਿਘਨੁ ਨ ਲਾਗੈ ਕੋਊ ਮੇਰਾ ਪ੍ਰਭੁ ਹੋਆ ਕਿਰਪਾਲਾ ॥
੨ ॥ ੧੨ ॥ ੪੦ ॥ [ਪੰਨਾ ੬੧੯]

ਪਦ ਅਰਥ :- ਮੰਗਲ-ਖੁਸ਼ੀਆਂ । ਕਲਿਆਣ-ਸੁਖ । ਸਹਜ ਧੁਨਿ-ਆਤਮਕ ਅਡੋਲਤਾ ਦੀ ਹੈ । ਨਿਹਾਰਿਆ-ਵੇਖੇ । ਰਾਖਨਹਾਰੈ-ਰੱਖਿਆ ਕਰਨ ਦੀ ਸਮਰਥਾ ਵਾਲੇ ਨੇ । ਸਤਿਗੁਰਿ-ਸਤਿਗੁਰੂ ਨੇ । ੧ ।

ਉਬਰੇ-ਬਚ ਗਏ । ਜਾ ਕੀ-ਜਿਸ (ਗੁਰੂ) ਦੀ । ਬਿਰਥੀ-ਖ਼ਾਲੀ । ਰਹਾਉ ।
ਘਰ ਮਹਿ-ਹਿਰਦੇ ਵਿਚ । ਵੁਨਿ-ਭੀ । ਬਿਘਨੁ-ਰੁਕਾਵਟ । ੨ ।

ਅਰਥ :- ਹੇ ਭਾਈ ! ਜਿਸ ਗੁਰੂ ਦੀ ਕੀਤੀ ਹੋਈ ਸੇਵਾ ਖ਼ਾਲੀ ਨਹੀਂ ਜਾਂਦੀ, ਉਸ ਗੁਰੂ ਦੀ ਸ਼ਰਨ ਜੋੜੇ ਮਨੁੱਖ ਪੈਂਦੇ ਹਨ ਉਹ (ਆਤਮਕ ਜੀਵਨ ਦੇ ਰਸਤੇ ਵਿਚ ਆਉਣ ਵਾਲੀਆਂ ਰੁਕਾਵਟਾਂ ਤੋਂ) ਬਚ ਜਾਂਦੇ ਹਨ । ਰਹਾਉ ।

(ਹੇ ਭਾਈ ! ਜੇਹੜਾ ਭੀ ਮਨੁੱਖ ਗੁਰੂ ਦੀ ਸ਼ਰਨ ਆ ਪਿਆ) ਗੁਰੂ ਨੇ ਉਸ ਦਾ ਤਾਪ (ਦੁੱਖ-ਕਲੋਸ਼) ਲਾਹ ਦਿੱਤਾ, ਰੱਖਿਆ ਕਰਨ ਦੀ ਸਮਰਥਾ ਵਾਲੇ ਗੁਰੂ ਨੇ ਉਸ ਬਾਲਕ ਨੂੰ (ਵਿਘਨਾਂ ਤੋਂ) ਬਚਾ ਲਿਆ (ਉਸ ਨੂੰ ਇਉਂ ਬਚਾਇਆ ਜਿਵੇਂ ਪਿਤਾ ਆਪਣੇ ਪੁੱਤਰ ਦੀ ਰੱਖਿਆ ਕਰਦਾ ਹੈ) । (ਗੁਰੂ ਦੀ ਸ਼ਰਨ ਪੈ ਕੇ ਜਿਸ ਮਨੁੱਖ ਨੇ) ਪਰਮਾਤਮਾ ਦੇ ਚਰਨਾਂ ਦਾ ਦਰਸ਼ਨ ਕਰ ਲਿਆ, ਉਸ ਦੇ ਅੰਦਰ ਸੁਖ ਖੁਸ਼ੀ ਆਨੰਦ ਤੇ ਆਤਮਕ ਅਡੋਲਤਾ ਦੀ ਰੌ ਚੱਲ ਪਈ । ੧ ।

(ਹੇ ਭਾਈ ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਸ ਦੇ) ਹਿਰਦੇ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, ਬਾਹਰ (ਦੁਨੀਆ ਨਾਲ ਵਰਤਣ-ਵਿਹਾਰ ਕਰਦਿਆਂ) ਭੀ ਉਸ ਨੂੰ ਆਤਮਕ ਸੁਖ ਮਿਲਿਆ ਰਹਿੰਦਾ ਹੈ, ਉਸ ਉਤੇ ਪ੍ਰਭੁ ਸਦਾ ਦਇਆਵਾਨ ਰਹਿੰਦਾ ਹੈ । ਹੇ ਨਾਨਕ ! ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ, ਉਸ ਉਤੇ ਪਰਮਾਤਮਾ ਕਿਰਪਾਲ ਹੋਇਆ ਰਹਿੰਦਾ ਹੈ । ੨ ।
੧੨ । ੪੦ ।

ਸੋਰਠਿ ਮਹਲਾ ੫ ॥ ਸਾਧੂ ਸੰਗਿ ਭਇਆ ਮਨਿ ਉਦਮੁ ਨਾਮੁ
ਰਤਨੁ ਜਸੁ ਗਾਈ ॥ ਮਿਟਿ ਗਈ ਚਿੰਤਾ ਸਿਮਰਿ ਅਨੰਤਾ ਸਾਗਰੁ ਤਰਿਆ
ਭਾਈ ॥ ੧ ॥ ਹਿਰਦੈ ਹਰਿ ਕੇ ਚਰਣ ਵਸਾਈ ॥ ਸੁਖੁ ਪਾਇਆ ਸਹਜ
ਧੁਨਿ ਉਪਜੀ ਰੋਗਾ ਘਾਣਿ ਮਿਟਾਈ ॥ ਰਹਾਉ ॥ ਕਿਆ ਗੁਣ ਤੇਰੇ ਆਖਿ
ਵਖਾਣਾ ਕੀਮਤਿ ਕਹਣੁ ਨ ਜਾਈ ॥ ਨਾਨਕ ਭਗਤ ਭਏ ਅਬਿਨਾਸੀ
ਅਪੁਨਾ ਪ੍ਰਭੁ ਭਇਆ ਸਹਾਈ ॥ ੨ ॥ ੧੩ ॥ ੪੧ ॥ [ਪੰਨਾ ੬੧੯]

ਪਦ ਅਰਥ :- ਸਾਧੂ ਸੰਗਿ-ਗੁਰੂ ਦੀ ਸੰਗਤਿ ਵਿਚ । ਮਨਿ-ਮਨ ਵਿਚ । ਜਸੁ-
ਸ਼ਿਫਤਿ-ਸਾਲਾਹ ਦਾ ਗੀਤ । ਗਾਈ-ਗਾਏ, ਗਾਉਣ ਲੱਗ ਪੈਂਦਾ ਹੈ । ਸਿਮਰਿ-ਸਿਮਰ

ਕੇ । ਅਨੰਤਾ—ਬੇਅੰਤ ਪ੍ਰਭੂ । ਸਾਗਰੁ—ਸਮੁੰਦਰ । ਭਾਈ—ਹੇ ਭਾਈ ! ੧ ।

ਹਿਰਦੈ—ਹਿਰਦੇ ਵਿਚ । ਵਸਾਈ—ਵਸਾਇ, ਟਿਕਾ ਰੱਖ । ਸਹਜ ਧੁਨਿ—ਆਤਮਕ ਅਡੋਲਤਾ ਦੀ ਹੈ । ਘਾਣਿ—ਘਾਣੀ, ਵੇਰ । ਰਹਾਉ ।

ਆਖਿ—ਆਖ ਕੇ । ਵਖਾਣਾ—ਵਖਾਣਾਂ, ਮੈਂ ਦੱਸਾਂ । ਅਥਿਨਾਸੀ—ਨਾਸ-ਰਹਿਤ, ਆਤਮਕ ਮੌਤ ਤੋਂ ਰਹਿਤ । ੨ ।

ਅਰਥ :-ਹੇ ਭਾਈ ! ਆਪਣੇ ਹਿਰਦੇ ਵਿਚ ਪਰਮਾਤਮਾ ਦੇ ਚਰਨ ਟਿਕਾਈ ਰੱਖ (ਨਿਮ੍ਰਤਾ ਵਿਚ ਰਹਿ ਕੇ ਪਰਮਾਤਮਾ ਦਾ ਸਿਮਰਨ ਕਰਿਆ ਕਰ) । (ਜਿਸ ਨੇ ਭੀ ਇਹ ਉੱਦਮ ਕੀਤਾ ਹੈ, ਉਸ ਨੇ) ਆਤਮਕ ਆਨੰਦ ਪ੍ਰਾਪਤ ਕਰ ਲਿਆ, (ਉਸ ਦੇ ਅੰਦਰ) ਆਤਮਕ ਅਡੋਲਤਾ ਦੀ ਹੈ ਪੈਦਾ ਹੋ ਗਈ, (ਉਸ ਨੇ ਆਪਣੇ ਅੰਦਰੋਂ) ਰੋਗਾਂ ਦੇ ਵੇਰ ਮਿਟਾ ਲਏ । ਰਹਾਉ ।

ਹੇ ਭਾਈ ! ਗੁਰੂ ਦੀ ਸੰਗਤਿ ਵਿਚ ਰਿਹਾਂ ਮਨ ਵਿਚ ਉੱਦਮ ਪੈਦਾ ਹੁੰਦਾ ਹੈ, (ਮਨੁੱਖ) ਸ੍ਰੇਸ਼ਟ ਨਾਮ ਜਪਣ ਲੱਗ ਪੈਂਦਾ ਹੈ, ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾਣ ਲੱਗ ਪੈਂਦਾ ਹੈ । ਬੇਅੰਤ ਪ੍ਰਭੂ ਦਾ ਸਿਮਰਨ ਕਰ ਕੇ ਮਨੁੱਖ ਦੀ ਚਿੰਤਾ ਮਿਟ ਜਾਂਦੀ ਹੈ, ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ । ੧ ।

ਹੇ ਪ੍ਰਭੂ ! ਮੈਂ ਤੇਰੇ ਕੇਹੜੇ ਕੇਹੜੇ ਗੁਣ ਬਿਆਨ ਕਰ ਕੇ ਦੱਸਾਂ ? ਤੇਰਾ ਮੁੱਲ ਵੱਸਿਆ ਨਹੀਂ ਜਾ ਸਕਦਾ (ਤੂੰ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਤੋਂ ਨਹੀਂ ਮਿਲ ਸਕਦਾ) । ਹੇ ਨਾਨਕ ! ਪਿਆਰਾ ਪ੍ਰਭੂ ਜਿਨ੍ਹਾਂ ਮਨੁੱਖਾਂ ਦਾ ਮਦਦਗਾਰ ਬਣਦਾ ਹੈ, ਉਹ ਭਗਤ-ਜਨ ਆਤਮਕ ਮੌਤ ਤੋਂ ਰਹਿਤ ਹੋ ਜਾਂਦੇ ਹਨ । ੨ । ੧੩ । ੪੧ ।

ਸੋਰਠਿ ਮ: ੫ ॥ ਗਏ ਕਲੇਸ ਰੋਗ ਸਭਿ ਨਾਸੇ ਪ੍ਰਭਿ ਅਪੁਨੈ ਕਿਰਪਾ ਧਾਰੀ ॥ ਆਠ ਪਹਰ ਆਰਾਧਹੁ ਸੁਆਮੀ ਪੂਰਨ ਘਾਲ ਹਮਾਰੀ ॥ ੧ ॥ ਹਰਿ ਜੀਉ ਤੂ ਸੁਖ ਸੰਪਤਿ ਰਾਸਿ ॥ ਰਾਖਿ ਲੈਹੁ ਭਾਈ ਮੇਰੇ ਕਉ ਪ੍ਰਭ ਆਗੈ ਅਰਦਾਸਿ ॥ ਰਹਾਉ ॥ ਜੋ ਮਾਗਉ ਸੋਈ ਸੋਈ ਪਾਵਉ ਅਪਨੇ ਖਸਮ ਭਰੋਸਾ ॥

ਕਹੁ ਨਾਨਕੁ ਗੁਰੁ ਪੂਰਾ ਭੋਟਿਓ ਮਿਟਿਓ ਸਗਲ ਅੰਦੇਸਾ ॥੨॥੧੪॥
੪੨ ॥ [ਪੰਨਾ ੬੧੬]

ਪਦ ਅਰਥ :-ਕਲੇਸ—ਮਾਨਸਕ ਦੁੱਖ । ਸਭਿ—ਸਾਰੇ । ਪ੍ਰਭਿ—ਪ੍ਰਭੂ ਨੇ । ਆਠ ਪਹਰ—ਸਦਾ, ਹਰ ਵੇਲੇ, ਸਾਰਾ ਦਿਨ । ਘਾਲ—ਮੋਹਨਤ । ਹਮਾਰੀ—ਸਾਡੀ, ਅਸਾਂ ਜੀਵਾਂ ਦੀ । ੧ ।

ਸੰਪਤਿ—ਧਨ । ਰਾਸਿ—ਸਰਮਾਇਆ । ਭਾਈ—ਹੇ ਭਾਈ ! ਹੇ ਪ੍ਰਭੂ ! ਮੇਰੇ ਕਉ—ਮੈਨੂੰ । ਰਹਾਉ ।

ਮਾਗਉ—ਮਾਗਉਂ, ਮੈਂ ਮੰਗਦਾ ਹਾਂ । ਪਾਵਉ—ਪਾਵਉਂ, ਪ੍ਰਾਪਤ ਕਰ ਲੈਂਦਾ

ਹਾਂ । ਭਰੋਸਾ—ਸਹਾਰਾ । ੨ ।

ਅਰਥ :—ਹੇ ਪ੍ਰਭੂ ਜੀ ! ਤੂੰ ਹੀ ਮੈਨੂੰ ਆਤਮਕ ਆਨੰਦ ਦਾ ਧਨ-ਸਰਮਾਇਆ ਦੇਣ ਵਾਲਾ ਹੈਂ । ਹੇ ਪ੍ਰਭੂ ! ਮੈਨੂੰ (ਕਲੇਸ਼ਾਂ ਅੰਦੇਸਿਆਂ ਤੋਂ) ਬਚਾ ਲੈ । ਹੇ ਪ੍ਰਭੂ ! ਮੇਰੀ ਤੇਰੇ ਅੱਗੇ ਹੀ ਅਰਜ਼ੋਈ ਹੈ । ਰਹਾਉ ।

ਹੇ ਭਾਈ ! ਜਿਸ ਭੀ ਮਨੁੱਖ ਉੱਤੇ ਪਿਆਰੇ ਪ੍ਰਭੂ ਨੇ ਮੋਹਰ ਕੀਤੀ ਉਸ ਦੇ ਸਾਰੇ ਕਲੇਸ਼ ਤੇ ਰੋਗ ਦੂਰ ਹੋ ਗਏ । (ਹੇ ਭਾਈ !) ਮਾਲਕ-ਪ੍ਰਭੂ ਨੂੰ ਅੱਠੇ ਪਹਿਰ ਯਾਦ ਕਰਦੇ ਰਿਹਾ ਕਰੋ, ਅਸਾਂ ਜੀਵਾਂ ਦੀ (ਇਹ) ਮੋਹਨਤ (ਜ਼ਰੂਰ) ਸਫਲ ਹੁੰਦੀ ਹੈ । ੧ ।

ਹੇ ਭਾਈ ! ਮੈਂ ਤਾਂ ਜੋ ਕੁਝ (ਪ੍ਰਭੂ ਪਾਸੋਂ) ਮੰਗਦਾ ਹਾਂ, ਉਹੀ ਕੁਝ ਪ੍ਰਾਪਤ ਕਰ ਲੈਂਦਾ ਹਾਂ । ਮੈਨੂੰ ਆਪਣੇ ਮਾਲਕ-ਪ੍ਰਭੂ ਉੱਤੇ (ਪੂਰਾ) ਇਤਬਾਰ (ਬਣ ਚੁਕਾ) ਹੈ । ਹੇ ਨਾਨਕ ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਸ ਦੇ ਸਾਰੇ ਚਿੰਤਾ-ਫਿਕਰ ਦੂਰ ਹੋ ਜਾਂਦੇ ਹਨ । ੨ । ੧੪ । ੪੨ ।

ਸੋਰਠਿ ਮਹਲਾ ੫ ॥ ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੂਖੁ ਮਿਟਾਇਆ ॥ ਤਾਪ ਰੋਗੁ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ ॥ ੧ ॥ ਮੇਰਾ ਗੁਰੁ ਪੂਰਾ ਸੁਖਦਾਤਾ ॥ ਕਰਣ ਕਾਰਣ ਸਮਰਥ ਸੁਆਮੀ ਪੂਰਨ ਪੁਰਖੁ ਬਿਧਾਤਾ ॥ ਰਹਾਉ ॥ ਅਨੰਦ ਬਿਨੋਦ ਮੰਗਲ ਗੁਣ ਗਾਵਹੁ ਗੁਰ ਨਾਨਕ ਭਏ ਦਇਆਲਾ ॥ ਜੈ ਜੈ ਕਾਰ ਭਏ ਜਗ ਭੀਤਰਿ ਹੋਆ ਪਾਰਬ੍ਰਹਮੁ ਰਖਵਾਲਾ ॥੨॥੧੫॥੪੩॥ [ਪੰਨਾ ੬੧੯]

ਪਦ ਅਰਥ :—ਸਿਮਰਿ ਸਿਮਰਿ—ਮੁੜ ਮੁੜ ਯਾਦ ਕਰ ਕੇ । ਸਗਲਾ—ਸਾਰਾ। ਗੁਰੁ ਬਚਨੀ—ਗੁਰੂ ਦੇ ਬਚਨਾਂ ਉੱਤੇ ਤੁਰ ਕੇ । ੧ ।

ਕਰਣ ਕਾਰਣ—ਜਗਤ ਦਾ ਮੂਲ । ਸਮਰਥ—ਸਾਰੀਆਂ ਤਾਕਤਾਂ ਦਾ ਮਾਲਕ । ਬਿਧਾਤਾ—ਸਿਰਜਣਹਾਰ । ਰਹਾਉ ।

ਬਿਨੋਦ—ਕੋਤਕ, ਤਮਾਸ਼ੇ, ਖੁਸ਼ੀਆਂ । ਜੈ ਜੈ ਕਾਰ—ਸੋਭਾ । ਭੀਤਰਿ—ਵਿਚ । ੨ ।

ਅਰਥ :—ਹੇ ਭਾਈ ! ਮੇਰਾ ਗੁਰੂ ਸਭ ਗੁਣਾਂ ਨਾਲ ਭਰਪੂਰ ਹੈ, ਸਾਰੇ ਸੁਖ ਬਖਸ਼ਣ ਵਾਲਾ ਹੈ । ਗੁਰੂ ਉਸ ਸਰਬ-ਵਿਆਪਕ ਸਿਰਜਣਹਾਰ ਦਾ ਰੂਪ ਹੈ ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਭ ਤਾਕਤਾਂ ਦਾ ਮਾਲਕ ਹੈ । ਰਹਾਉ ।

(ਹੇ ਭਾਈ ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮੁੜ ਮੁੜ ਗੁਰੂ ਸਤਿਗੁਰੂ (ਦੀ ਬਾਣੀ) ਨੂੰ ਚੇਤੇ ਕਰ ਕੇ ਆਪਣਾ ਹਰੇਕ ਕਿਸਮ ਦਾ ਦੁੱਖ ਦੂਰ ਕਰ ਲੈਂਦਾ ਹੈ । ਗੁਰੂ ਦੇ ਬਚਨਾਂ ਉੱਤੇ ਤੁਰ ਕੇ ਉਸ ਦੇ ਸਾਰੇ ਕਲੇਸ਼ ਸਾਰੇ ਰੋਗ ਦੂਰ ਹੋ ਜਾਂਦੇ ਹਨ,

ਉਹ ਮਨ-ਮੰਗੇ ਫਲ ਪ੍ਰਾਪਤ ਕਰ ਲੈਂਦਾ ਹੈ । ੧ ।

ਹੇ ਨਾਨਕ ! (ਆਖ-ਹੇ ਭਾਈ ! ਜੇ ਤੇਰੇ ਉੱਤੇ) ਸਤਿਗੁਰੂ ਜੀ ਦਇਆਵਾਨ ਹੋਏ ਹਨ, ਤਾਂ ਤੂੰ ਪ੍ਰਭੂ ਦੀ ਸਿਫਤਿ ਸਾਲਾਹ ਦੇ ਗੀਤ ਗਾਂਦਾ ਰਿਹਾ ਕਰ, (ਸਿਫਤਿ ਸਾਲਾਹ ਦੀ ਬਰਕਤਿ ਨਾਲ ਤੇਰੇ ਅੰਦਰ) ਆਨੰਦ ਖੁਸ਼ੀਆਂ ਸੁਖ ਬਣੇ ਰਹਿਣਗੇ । (ਸਿਫਤਿ ਸਾਲਾਹ ਦਾ ਸਦਕਾ) ਜਗਤ ਵਿਚ ਸੋਭਾ ਮਿਲਦੀ ਹੈ । (ਇਹ ਨਿਸ਼ਚਾ ਬਣਿਆ ਰਹਿੰਦਾ ਹੈ ਕਿ) ਪਰਮਾਤਮਾ (ਸਦਾ ਸਿਰ ਉੱਤੇ) ਰਾਖਾ ਹੈ । ੨।੧੫।੪੩।

ਸੋਰਠਿ ਮਹਲਾ ੫ ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥

੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ॥ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥ ੨ ॥ ੧੬ ॥ ੪੪ ॥ [ਪੰਨਾ ੬੧੯]

ਪਦ ਅਰਥ :-ਹਮਰੀ-ਅਸਾਂ ਜੀਵਾਂ ਦੀ । ਗਣਤ-ਕੀਤੇ ਕਰਮਾਂ ਦਾ ਹਿਸਾਬ । ਨ ਗਣੀਆ-ਨਹੀਂ ਗਿਣਦਾ । ਕਾਈ ਗਣਤ-ਕੋਈ ਭੀ ਲੇਖਾ । ਬਿਰਦੁ-ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ । ਪਛਾਣਿ-ਪਛਾਣੈ, ਚੇਤੇ ਰੱਖਦਾ ਹੈ । ਦੇਇ-ਦੇ ਕੇ । ਰਾਖੇ-(ਕੁਕਰਮਾਂ ਤੋਂ) ਬਚਾਈ ਰੱਖਦਾ ਹੈ । ਮਾਣਿ-ਮਾਣੈ, ਮਾਣਦਾ ਹੈ । ੧ ।

ਸਾਚਾ-ਸਦਾ ਕਾਇਮ ਰਹਿਣ ਵਾਲਾ । ਸਦ-ਸਦਾ । ਬੰਧੁ-ਰੋਕ, ਬੰਨ੍ਹ (ਕੁਕਰਮਾਂ ਦੇ ਰਾਹ ਵਿਚ) ਰੁਕਾਵਟ । ਸਤਿਗੁਰਿ-ਗੁਰੂ ਨੇ । ਕਲਿਆਣ-(ਆਤਮਕ)ਸੁਖਾਰਹਾਉ ।

ਜੀਉ-ਜਿੰਦ । ਪਾਇ-ਪਾ ਕੇ । ਪਿੰਡੁ-ਸਰੀਰ । ਜਿਨ-ਜਿਸ (ਪ੍ਰਭੂ) ਨੇ । ਸਾਜਿਆ-ਪੈਦਾ ਕੀਤਾ । ਪੈਜ-ਇੱਜ਼ਤ । ਸਦ-ਸਦਾ । ੨ ।

ਅਰਥ :-ਹੇ ਭਾਈ ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ।ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ । । ਰਹਾਉ ।

ਹੇ ਭਾਈ ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ)

ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ। (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ। ੧।

ਹੇ ਭਾਈ ! ਜਿਸ ਪਰਮਾਤਮਾ ਨੇ ਜਿੰਦੇ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ। ਹੇ ਨਾਨਕ ! (ਆਖ-ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ। ੨। ੧੬। ੪੪।

ਸੋਰਠਿ ਮਹਲਾ ੫॥ ਦੁਰਤੁ ਗਵਾਇਆ ਹਰਿਪ੍ਰਭਿ ਆਪੇ ਸਭੁ ਸੰਸਾਰੁ
ਉਬਾਰਿਆ ॥ ਪਾਰਬ੍ਰਹਮਿ ਪ੍ਰਭਿ ਕਿਰਪਾ ਧਾਰੀ ਅਪਣਾ ਬਿਰਦੁ ਸਮਾਰਿਆ ॥

੧ ॥ ਹੋਈ ਰਾਜੇ ਰਾਮ ਕੀ ਰਖਵਾਲੀ ॥ ਸੁਖ ਸਹਜ ਆਨਦ ਗੁਣ
ਗਾਵਹੁ ਮਨੁ ਤਨੁ ਦੇਹ ਸੁਖਾਲੀ ॥ ਰਹਾਉ ॥ ਪਤਿਤ ਉਧਾਰਣੁ ਸਤਿਗੁਰੁ
ਮੇਰਾ ਮੋਹਿ ਤਿਸ ਕਾ ਭਰਵਾਸਾ ॥ ਬਖਸਿ ਲਏ ਸਭਿ ਸਚੇ ਸਾਹਿਬ ਸੁਣਿ
ਨਾਨਕ ਕੀ ਅਰਦਾਸਾ ॥ ੨ ॥ ੧੭ ॥ ੪੫ ॥ [ਪੰਨਾ ੬੨੦]

ਪਦ ਅਰਥ :- ਦੁਰਤੁ—[ਫੁਰਿਤ] ਪਾਪ। ਪ੍ਰਭਿ—ਪ੍ਰਭੂ ਨੇ। ਆਪੇ—ਆਪ ਹੀ। ਸਭੁ—ਸਾਰਾ। ਉਬਾਰਿਆ—(ਪਾਪਾਂ ਤੋਂ) ਬਚਾਇਆ ਹੈ। ਪਾਰਬ੍ਰਹਮਿ—ਬਾਰਬ੍ਰਹਮ ਨੇ। ਬਿਰਦੁ—ਮੁੱਢ-ਕਦੀਮਾਂ ਦਾ ਸੁਭਾਉ। ਸਮਾਰਿਆ—ਚੇਤੇ ਰੱਖਿਆ ਹੈ। ੧।

ਰਾਜੇ ਰਾਮ ਕੀ—ਰਾਮ ਰਾਜੇ ਕੀ, ਪ੍ਰਭੂ-ਪਾਤਿਸ਼ਾਹ ਦੀ। ਰਖਵਾਲੀ—ਰਾਖੀ, ਸਹਾਇਤਾ। ਸਹਜ—ਆਤਮਕ ਅਡੋਲਤਾ। ਸੁਖਾਲੀ—ਸੁਖੀ। ਰਹਾਉ।

ਪਤਿਤ ਉਧਾਰਣੁ—ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ। ਮੋਹਿ—ਮੈਨੂੰ। ਤਿਸ ਕਾ—[ਲਫਜ਼ 'ਤਿਸੁ' ਦਾ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ]। ਭਰਵਾਸਾ—ਆਸਰਾ। ਸਭਿ—ਸਾਰੇ। ਸੁਣਿ—ਸੁਣੈ, ਸੁਣਦਾ ਹੈ। ੨।

ਅਰਥ :- ਹੇ ਭਾਈ ! ਪ੍ਰਭੂ-ਪਾਤਿਸ਼ਾਹ (ਜਿਸ ਮਨੁੱਖ ਦੀ ਪਾਪਾਂ ਵਲੋਂ) ਰਾਖੀ ਕਰਦਾ ਹੈ, ਉਸ ਦਾ ਮਨ ਸੁਖੀ ਹੋ ਜਾਂਦਾ ਹੈ, ਉਸ ਦਾ ਸਰੀਰ ਸੁਖੀ ਹੋ ਜਾਂਦਾ ਹੈ। (ਹੇ ਭਾਈ ! ਤੁਸੀਂ ਭੀ) ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਇਆ ਕਰੋ, (ਤੁਹਾਨੂੰ ਭੀ) ਸੁਖ ਮਿਲਣਗੇ, ਆਤਮਕ ਅਡੋਲਤਾ ਦੇ ਆਨੰਦ ਮਿਲਣਗੇ। ਰਹਾਉ।

(ਹੇ ਭਾਈ ! ਜਿਸ ਮਨੁੱਖ ਉੱਤੇ ਪਾਰਬ੍ਰਹਮ ਪ੍ਰਭੂ ਨੇ ਮੋਹਰ (ਦੀ ਨਿਗਾਹ) ਕੀਤੀ, (ਉਸ ਨੂੰ ਗੁਰੂ ਮਿਲਾ ਕੇ) ਪ੍ਰਭੂ ਨੇ ਉਸ ਦਾ (ਪਿਛਲਾ ਕੀਤਾ) ਪਾਪ (ਉਸ ਦੇ ਅੰਦਰੋਂ) ਦੂਰ ਕਰ ਦਿੱਤਾ। (ਇਸ ਤਰ੍ਹਾਂ) ਪ੍ਰਭੂ ਆਪ ਹੀ ਸਾਰੇ ਸੰਸਾਰ ਨੂੰ (ਵਿਕਾਰਾਂ ਤੋਂ) ਬਚਾਂਦਾ

ਹੈ । ਆਪਣਾ ਮੁੱਢ-ਕਦੀਮਾਂ ਦਾ (ਦਇਆ-ਪਿਆਰ ਵਾਲਾ) ਸੁਭਾਉ ਚੇਤੇ ਰੱਖਦਾ ਹੈ । ੧।

ਹੇ ਭਾਈ ! ਮੇਰਾ ਗੁਰੂ ਵਿਕਾਰੀਆਂ ਨੂੰ (ਵਿਕਾਰਾਂ ਤੋਂ) ਬਚਾਣ ਵਾਲਾ ਹੈ । ਮੈਨੂੰ ਭੀ ਉਸ ਦਾ (ਹੀ) ਸਹਾਰਾ ਹੈ । ਜਿਸ ਸਦਾ ਕਾਇਮ ਰਹਿਣ ਵਾਲੇ ਮਾਲਕ ਨੇ ਸਾਰੇ ਜੀਵ (ਗੁਰੂ ਦੀ ਸ਼ਰਨ ਪਾ ਕੇ) ਬਖਸ਼ ਲਏ ਹਨ (ਜੇਹੜਾ ਸਦਾ-ਬਿਰ ਪ੍ਰਭੂ ਵਿਕਾਰੀਆਂ ਨੂੰ ਭੀ ਗੁਰੂ ਦੀ ਸ਼ਰਨ ਪਾ ਕੇ ਬਖਸ਼ਦਾ ਆ ਰਿਹਾ ਹੈ), ਉਹ ਪ੍ਰਭੂ ਨਾਨਕ ਦੀ ਅਰਜ਼ੋਈ ਭੀ ਸੁਣਨ ਵਾਲਾ ਹੈ । ੨ । ੧੭ । ੪੫ ।

ਸੋਰਠਿ ਮਹਲਾ ੫ ॥ ਬਖਸਿਆ ਪਾਰਬ੍ਰਹਮ ਪਰਮੇਸਰਿ ਸਗਲੇ
ਰੋਗ ਬਿਦਾਰੇ ॥ ਗੁਰ ਪੂਰੇ ਕੀ ਸਰਣੀ ਉਬਰੇ ਕਾਰਜ ਸਗਲ ਸਵਾਰੇ ॥

੧ ॥ ਹਰਿ ਜਨਿ ਸਿਮਰਿਆ ਨਾਮ ਅਧਾਰਿ ॥ ਤਾਪੁ ਉਤਾਰਿਆ
ਸਤਿਗੁਰਿ ਪੂਰੈ ਅਪਣੀ ਕਿਰਪਾ ਧਾਰਿ ॥ ਰਹਾਉ ॥ ਸਦਾ ਅੰਨਦ ਕਰਹ
ਮੇਰੇ ਪਿਆਰੇ ਹਰਿਗੋਵਿੰਦੁ ਗੁਰਿ ਰਾਖਿਆ ॥ ਵਡੀ ਵਡਿਆਈ ਨਾਨਕ
ਕਰਤੇ ਕੀ ਸਾਚੁ ਸਬਦੁ ਸਤਿ ਭਾਖਿਆ ॥੨॥੧੮॥੪੬॥ [ਪੰਨਾ ੬੨੦]

ਪਦ ਅਰਥ :- ਪਰਮੇਸਰਿ-ਪਰਮੇਸਰ ਨੇ । ਬਿਦਾਰੇ-ਦੂਰ ਕਰ ਦਿੱਤੇ । ਸਗਲ-
ਸਾਰੇ । ੧ ।

ਜਨਿ-ਜਨ ਨੇ । ਅਧਾਰਿ-ਆਸਰੇ ਤੇ । ਸਤਿਗੁਰਿ-ਗੁਰੂ ਨੇ । ਰਹਾਉ ।

ਕਰਹ-ਅਸੀ ਕਰਦੇ ਹਾਂ । ਪਿਆਰੇ-ਹੇ ਪਿਆਰੇ ! ਗੁਰਿ-ਗੁਰੂ ਨੇ । ਕਰਤੇ ਕੀ-
ਕਰਤਾਰ ਦੀ । ਸਾਚੁ-ਸਦਾ ਕਾਇਮ ਰਹਿਣ ਵਾਲਾ । ਸਤਿ-ਠੀਕ, ਸੱਚ । ਭਾਖਿਆ-
ਉਚਾਰਿਆ । ੨ ।

ਅਰਥ :- ਹੇ ਭਾਈ ! ਪਰਮਾਤਮਾ ਦੇ ਜਿਸ ਸੇਵਕ ਨੇ ਪਰਮਾਤਮਾ ਦਾ ਨਾਮ
ਸਿਮਰਿਆ, ਨਾਮ ਦੇ ਆਸਰੇ ਵਿਚ (ਆਪਣੇ ਆਪ ਨੂੰ ਤੋਰਿਆ), ਪੂਰੇ ਗੁਰੂ ਨੇ ਆਪਣੀ
ਕਿਰਪਾ ਕਰ ਕੇ (ਉਸ ਦਾ) ਤਾਪ ਲਾਹ ਦਿੱਤਾ । ਰਹਾਉ ।

ਹੇ ਭਾਈ ! ਪਾਰਬ੍ਰਹਮ ਪਰਮੇਸਰ ਨੇ (ਜਿਸ ਸੇਵਕ ਉੱਤੇ) ਬਖਸ਼ ਕੀਤੀ, ਉਸ
ਦੇ ਸਾਰੇ ਰੋਗ ਉਸਨੇ ਦੂਰ ਕਰ ਦਿੱਤੇ । ਜੇਹੜੇ ਭੀ ਮਨੁੱਖ ਗੁਰੂ ਦੀ ਸ਼ਰਨ ਪੈਂਦੇ ਹਨ, ਉਹ
ਦੁੱਖਾਂ-ਕਲੇਸ਼ਾਂ ਤੋਂ ਬਚ ਜਾਂਦੇ ਹਨ । ਗੁਰੂ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ । ੧।

ਹੇ ਮੇਰੇ ਪਿਆਰੇ (ਭਾਈ) ! (ਗੁਰੂ ਦੀ ਸ਼ਰਨ ਪੈ ਕੇ) ਅਸੀ (ਭੀ) ਸਦਾ ਅੰਨੰਦ
ਮਾਣਦੇ ਹਾਂ । ਹਰਿ ਗੋਬਿੰਦ ਨੂੰ ਗੁਰੂ ਨੇ (ਹੀ ਤਾਪ ਤੋਂ) ਬਚਾਇਆ ਹੈ । ਹੇ ਨਾਨਕ !
ਸਿਰਜਣਹਾਰ ਕਰਤਾਰ ਵਡੀਆਂ ਤਾਕਤਾਂ ਦਾ ਮਾਲਕ ਹੈ । ਉਸ ਸਦਾ-ਬਿਰ ਪ੍ਰਭੂ ਦੀ
ਸਿਫਤਿ ਸਾਲਾਹ ਦਾ ਸ਼ਬਦ (ਹੀ) ਉਚਾਰਨਾ ਚਾਹੀਦਾ ਹੈ । (ਗੁਰੂ ਨੇ ਇਹ) ਸਹੀ ਬਚਨ

ਉਚਾਰਿਆ ਹੈ (ਠੀਕ ਉਪਦੇਸ਼ ਦਿੱਤਾ ਹੈ) ।੨।੧੮।੪੬।

ਸੋਰਠਿ ਮਹਲਾ ੫ ॥ ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰ-
ਬਾਰਿ ॥ ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ॥ ਆਪਣੇ
ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥ ਹਰਿ ਕੇ ਚਰਣ ਰਿਦੈ
ਉਰਿਧਾਰਿ ॥ ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣ-
ਹਾਰੁ ॥੧॥ ਰਹਾਉ ॥ ਤਿਸ ਕੀ ਸਰਣੀ ਉਬਰੈ ਭਾਈ ਜਿਨਿ ਰਚਿਆ ਸਭੁ
ਕੋਇ ॥ ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥ ਨਾਨਕ
ਪ੍ਰਭੁ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ॥੨॥੧੯॥੪੭॥ [ਪੰਨਾ ੬੨੦]

ਪਦ ਅਰਥ :- ਤਿਤੁ—ਉਸ ਵਿਚ । ਤਿਤੁ ਦਰਬਾਰਿ—ਉਸ ਦਰਬਾਰ ਵਿਚ । ਤਿਤੁ
ਸਾਚੈ ਦਰਬਾਰਿ—ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ । ਸਤਿਗੁਰਿ—ਗੁਰੂ
ਨੇ । ਠਾਂਢਿ—ਠੰਢ । ਸੰਸਾਰਿ—ਸੰਸਾਰ ਵਿਚ । ਜਮਹਿ—ਜਮ ਨੇ । ਹਟਤਾਰਿ—ਹੜਤਾਲ,
ਹੱਟੀ ਨੂੰ ਤਾਲਾ, ਦੁਕਾਨ-ਬੰਦੀ ।੧।

ਰਿਦੈ—ਹਿਰਦੇ ਵਿਚ । ਉਰਿ ਧਾਰਿ—ਹਿਰਦੇ ਵਿਚ ਟਿਕਾਈ ਰੱਖ । ਸਿਮਰੀਐ—
ਸਿਮਰਨਾ ਚਾਹੀਦਾ ਹੈ । ਭਾਈ—ਹੇ ਭਾਈ ! ਕਿਲਬਿਖ—ਪਾਪ । ਕਾਟਣਹਾਰੁ—ਕੱਟਣ
ਦੀ ਤਾਕਤ ਰੱਖਣ ਵਾਲਾ ।੧। ਰਹਾਉ ।

ਤਿਸ ਕੀ—[ਲਫ਼ੜ 'ਤਿਸੁ' ਦਾ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ] ।
ਉਬਰੈ—ਬਚ ਜਾਂਦਾ ਹੈ । ਜਿਨਿ—ਜਿਸ (ਪਰਮਾਤਮਾ) ਨੇ । ਸਭੁ ਕੋਇ—ਹਰੇਕ ਜੀਵ ।
ਕਰਣ ਕਾਰਣ—ਜਗਤ ਦਾ ਮੂਲ । ਸਚੈ—ਸਦਾ ਕਾਇਮ ਰਹਿਣ ਵਾਲੇ ਦੀ । ਸਚੀ—ਸਦਾ
ਕਾਇਮ ਰਹਿਣ ਵਾਲੀ । ਸੋਇ—ਸੋਭਾ । ਸੀਤਲੁ—ਸ਼ਾਂਤ ।੨।

ਅਰਥ :- ਹੇ ਭਾਈ ! ਪਰਮਾਤਮਾ ਦੇ ਚਰਨ ਆਪਣੇ ਹਿਰਦੇ ਵਿਚ ਟਿਕਾਈ ਰੱਖ ।
ਹੇ ਭਾਈ ! ਪਰਮਾਤਮਾ ਨੂੰ ਸਦਾ ਸਦਾ ਹੀ ਸਿਮਰਨਾ ਚਾਹੀਦਾ ਹੈ । ਉਹ ਪਰਮਾਤਮਾ
ਹੀ ਸਾਰੇ ਦੁੱਖਾਂ ਪਾਪਾਂ ਦਾ ਨਾਸ਼ ਕਰਨ ਵਾਲਾ ਹੈ ।੧। ਰਹਾਉ ।

ਹੇ ਭਾਈ ! ਜਿਸ ਮਨੁੱਖ ਉੱਤੇ ਮੇਰੇ ਮਾਲਕ-ਪ੍ਰਭੁ ਜੀ ਦਇਆਵਾਨ ਹੁੰਦੇ ਹਨ,
ਉਸ ਸਦਾ ਕਾਇਮ ਰਹਿਣ ਵਾਲੇ ਦਰਬਾਰ ਵਿਚ (ਉਸ ਦੀ ਪਹੁੰਚ ਹੋ ਜਾਂਦੀ ਹੈ) । ਉਸ
ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਨ ਲੱਗ ਪੈਂਦੀ ਹੈ । ਪ੍ਰਭੁ ਦੀ ਕਿਰਪਾ ਨਾਲ ਜਦੋਂ
ਗੁਰੂ ਨੇ (ਉਸ ਦਾ ਦੁੱਖਾਂ ਪਾਪਾਂ ਜਾ) ਤਾਪ ਦੂਰ ਕਰ ਦਿੱਤਾ (ਤਾਂ ਉਸ ਦੇ ਵਾਸਤੇ ਸਾਰੇ)
ਸੰਸਾਰ ਵਿਚ ਹੀ ਸ਼ਾਂਤੀ ਵਰਤ ਜਾਂਦੀ ਹੈ (ਜਗਤ ਦਾ ਕੋਈ ਦੁੱਖ ਪਾਪ ਉਸ ਨੂੰ ਪੋਹ ਨਹੀਂ
ਸਕਦਾ) । ਹੇ ਭਾਈ ! ਪ੍ਰਭੁ ਆਪ ਹੀ ਆਪਣੇ ਸੇਵਕਾਂ ਦੀ (ਦੁੱਖਾਂ ਪਾਪਾਂ ਵਲੋਂ) ਰਾਖੀ

ਕਰਦਾ ਹੈ, ਆਤਮਕ ਮੌਤ ਉਹਨਾਂ ਨੂੰ ਪੌਹ ਨਹੀਂ ਸਕਦੀ (ਜਮ ਉਹਨਾਂ ਉੱਤੇ ਆਪਣਾ ਪ੍ਰਭਾਵ ਪਾਣ ਦਾ ਜਤਨ ਛੱਡ ਦੇਂਦਾ ਹੈ) ।੧।

ਹੇ ਭਾਈ ! ਜਿਸ ਪਰਮਾਤਮਾ ਨੇ ਹਰੇਕ ਜੀਵ ਪੈਦਾ ਕੀਤਾ ਹੈ (ਜੇਹੜਾ ਮਨੁੱਖ) ਉਸ ਦੀ ਸ਼ਰਨ ਪੈਂਦਾ ਹੈ ਉਹ (ਦੁੱਖਾਂ ਪਾਪਾਂ ਤੋਂ) ਬਚ ਜਾਂਦਾ ਹੈ । ਹੇ ਭਾਈ ! ਉਹ ਪਰਮਾਤਮਾ ਸਾਰੇ ਜਗਤ ਦਾ ਮੂਲ ਹੈ, ਸਭ ਤਾਕਤਾਂ ਦਾ ਮਾਲਕ ਹੈ, ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸੋਭਾ ਭੀ ਸਦਾ ਕਾਇਮ ਰਹਿਣ ਵਾਲੀ ਹੈ । ਹੇ ਨਾਨਕ ! (ਆਖ—) ਹੇ ਭਾਈ ! ਉਸ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ) ਮਨ ਸ਼ਾਂਤ ਹੋ ਜਾਂਦਾ ਹੈ, ਤਨ ਸ਼ਾਂਤ ਹੋ ਜਾਂਦਾ ਹੈ ।੨।੧੬।੪੭।

ਸੋਰਠਿ ਮਹਲਾ ੫ ॥ ਸੰਤਹੁ ਹਰਿ ਹਰਿ ਨਾਮੁ ਧਿਆਈ ॥ ਸੁਖ ਸਾਗਰ ਪ੍ਰਭੁ ਵਿਸਰਉ ਨਾਹੀ ਮਨ ਚਿੰਦਿਅੜਾ ਫਲੁ ਪਾਈ ॥੧॥ ਰਹਾਉ॥ ਸਤਿਗੁਰਿ ਪੂਰੈ ਤਾਪੁ ਗਵਾਇਆ ਅਪਣੀ ਕਿਰਪਾ ਧਾਰੀ ॥ ਪਾਰਬ੍ਰਹਮ ਪ੍ਰਭੁ ਭਏ ਦਇਆਲਾ ਦੁਖੁ ਮਿਟਿਆ ਸਭ ਪਰਵਾਰੀ ॥੧॥ ਸਰਬ ਨਿਧਾਨ ਮੰਗਲ ਰਸ ਰੂਪਾ ਹਰਿ ਕਾ ਨਾਮੁ ਅਧਾਰੋ ॥ ਨਾਨਕ ਪਤਿ ਰਾਖੀ ਪਰਮੇ-ਸਰਿ ਉਧਰਿਆ ਸਭੁ ਸੰਸਾਰੋ ॥੨॥੨੦॥੪੮॥ [ਪੰਨਾ ੬੨੦]

ਪਦ ਅਰਥ :—ਸੰਤਹ—ਹੇ ਸੰਤ ਜਨੋ ! ਧਿਆਈ—ਧਿਆਈਂ, ਮੈਂ ਧਿਆਉਂਦਾ ਰਹਾਂ । ਸਾਗਰ—ਸਮੁੰਦਰ । ਵਿਸਰਉ ਨਾਹੀ—ਹੁਕਮੀ ਭਵਿੱਖਤ, ਅੱਨ ਪੁਰਖ, ਇਕ ਵਚਨ । (ਵੇਖੋ ਗੁਰਬਾਣੀ ਵਿਆਕਰਨ)] ਭੁੱਲ ਨਾਂਹ ਜਾਏ । ਚਿੰਦਿਅੜਾ—ਚਿਤਵਿਆ । ਪਾਈ—ਪਾਈਂ, ਮੈਂ ਪ੍ਰਾਪਤ ਕਰਾਂ ।੧।

ਸਤਿਗੁਰਿ—ਗੁਰੂ ਨੇ । ਪਰਵਾਰੀ—ਪਰਵਾਰ ਦਾ ।੧।

ਨਿਧਾਨ—ਖਜ਼ਾਨੇ । ਆਧਾਰੋ—ਆਸਰਾ । ਪਤਿ—ਇੱਜ਼ਤ । ਪਰਮੇਸਰਿ—ਪਰਮੇਸਰ ਨੇ । ਸਭੁ—ਸਾਰਾ । ਉਧਰਿਆ—ਬਚਾ ਲਿਆ ।੨।

ਅਰਥ :—ਹੇ ਸੰਤ ਜਨੋ ! (ਅਰਦਾਸ ਕਰੋ ਕਿ) ਮੈਂ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਾਂ । ਸੁਖਾਂ ਦਾ ਸਮੁੰਦਰ ਪਰਮਾਤਮਾ ਮੈਨੂੰ ਕਦੇ ਨਾਂਹ ਭੁੱਲੇ, ਮੈਂ (ਉਸ ਦੇ ਦਰ ਤੋਂ) ਮਨ-ਇੱਛਤ ਫਲ ਪ੍ਰਾਪਤ ਕਰਦਾ ਰਹਾਂ ।੧। ਰਹਾਉ ।

ਹੇ ਸੰਤ ਜਨੋ ! ਪੂਰੇ ਗੁਰੂ ਨੇ (ਬਾਲਕ ਹਰਿ ਗੋਬਿੰਦ ਦਾ) ਤਾਪ ਲਾਹ ਦਿੱਤਾ, ਗੁਰੂ ਨੇ ਆਪਣੀ ਕਿਰਪਾ ਕੀਤੀ ਹੈ । ਪਰਮਾਤਮਾ ਦਇਆਵਾਨ ਹੋਇਆ ਹੈ, ਸਾਰੇ ਪਰਵਾਰ ਦਾ ਦੁੱਖ ਮਿਟ ਗਿਆ ਹੈ ।੧।

ਹੇ ਸੰਤ ਜਨੋ ! ਪਰਮਾਤਮਾ ਦਾ ਨਾਮ ਹੀ (ਸਾਡਾ) ਆਸਰਾ ਹੈ, ਨਾਮ ਹੀ ਸਾਰੀਆਂ

ਖੁਸ਼ੀਆਂ ਰਸਾਂ ਰੂਪਾਂ ਦਾ ਖ਼ਜ਼ਾਨਾ ਹੈ। ਹੇ ਨਾਨਕ ! (ਆਖ—) ਪਰਮੇਸਰ ਨੇ (ਸਾਡੀ) ਇੱਜ਼ਤ ਰੱਖ ਲਈ ਹੈ ਪਰਮੇਸਰ ਹੀ ਸਾਰੇ ਸੰਸਾਰ ਦੀ ਰੱਖਿਆ ਕਰਨ ਵਾਲਾ ਹੈ। ੨।
। ੨੦। ੪੮।

ਸੋਰਠਿ ਮਹਲਾ ੫ ॥ ਮੇਰਾ ਸਤਿਗੁਰੁ ਰਖਵਾਲਾ ਹੋਆ ॥ ਧਾਰਿ ਕ੍ਰਿਪਾ ਪ੍ਰਭਿ ਹਾਥ ਦੇ ਰਾਖਿਆ ਹਰਿ ਗੋਬਿੰਦੁ ਨਵਾ ਨਿਰੋਆ ॥੧॥ ਰਹਾਉ ॥ ਤਾਪੁ ਗਇਆ ਪ੍ਰਭਿ ਆਪਿ ਮਿਟਾਇਆ ਜਨ ਕੀ ਲਾਜ ਰਖਾਈ ॥ ਸਾਧ ਸੰਗਤਿ ਤੇ ਸਭ ਫਲ ਪਾਏ ਸਤਿਗੁਰ ਕੈ ਬਲਿ ਜਾਈ ॥ ੧ ॥ ਹਲਤੁ ਪਲਤੁ ਪ੍ਰਭ ਦੇਵੈ ਸਵਾਰੇ ਹਮਰਾ ਗੁਣੁ ਅਵਗੁਣੁ ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ [ਪੰਨਾ ੬੨੦]

ਪਦ ਅਰਥ :—ਧਾਰਿ—ਧਾਰ ਕੇ, ਕਰ ਕੇ। ਪ੍ਰਭਿ—ਪ੍ਰਭੂ ਨੇ। ਨਵਾਂ ਨਿਰੋਆ—ਬਿਲਕੁਲ ਅਰੋਗ। ੧। ਰਹਾਉ।

ਪ੍ਰਭਿ—ਪ੍ਰਭੂ ਨੇ। ਲਾਜ—ਇੱਜ਼ਤ। ਤੇ—ਤੋਂ, ਪਾਸੋਂ। ਬਲਿ ਜਾਈ—ਮੈਂ ਕੁਰਬਾਨ ਜਾਂਦਾ ਹਾਂ। ੧।

ਹਲਤੁ—[ਅਤ੍ਰ] ਇਹ ਲੋਕ। ਪਲਤੁ [ਪਰਤ੍ਰ] ਪਰ ਲੋਕ। ਹਮਰਾ—ਅਸਾਂ ਜੀਵਾਂ ਦਾ। ਅਟਲ—ਕਦੇ ਨਾਂਹ ਟਲਣ ਵਾਲਾ। ਨਾਨਕ—ਹੇ ਨਾਨਕ ! ਗੁਰ—ਹੇ ਗੁਰੂ ! ਸਫਲ—ਫਲ ਦੇਣ ਵਾਲਾ, ਬਰਕਤਿ ਵਾਲਾ। ਕਰੁ—ਹੱਥ। ਮਸਤਕਿ—ਮੱਥੇ ਉੱਤੇ। ੨।

ਅਰਥ :—ਹੇ ਭਾਈ ! ਮੇਰਾ ਗੁਰੂ (ਮੇਰਾ) ਸਹਾਈ ਬਣਿਆ ਹੈ, (ਗੁਰੂ ਦੀ ਸਰਨ ਦੀ ਬਰਕਤਿ ਨਾਲ) ਪ੍ਰਭੂ ਨੇ ਕਿਰਪਾ ਕਰ ਕੇ (ਆਪਣੇ) ਹੱਥ ਦੇ ਕੇ (ਬਾਲਕ ਹਰਿ ਗੋਬਿੰਦ ਨੂੰ) ਬਚਾ ਲਿਆ ਹੈ, (ਹੁਣ ਬਾਲਕ) ਹਰਿ ਗੋਬਿੰਦ ਬਿਲਕੁਲ ਰਾਜ਼ੀ-ਬਾਜ਼ੀ ਹੋ ਗਿਆ ਹੈ। ੧।

(ਹੇ ਭਾਈ ! ਬਾਲਕ ਹਰਿ ਗੋਬਿੰਦ ਦਾ) ਤਾਪ ਲਹਿ ਗਿਆ ਹੈ, ਪ੍ਰਭੂ ਨੇ ਆਪ ਉਤਾਰਿਆ ਹੈ, ਪ੍ਰਭੂ ਨੇ ਆਪਣੇ ਸੇਵਕ ਦੀ ਇੱਜ਼ਤ ਰੱਖ ਲਈ ਹੈ। ਹੇ ਭਾਈ ! ਗੁਰੂ ਦੀ ਸੰਗਤਿ ਤੋਂ (ਮੈਂ) ਸਾਰੇ ਫਲ ਪ੍ਰਾਪਤ ਕੀਤੇ ਹਨ, ਮੈਂ (ਸਦਾ) ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ। ੧।

(ਹੇ ਭਾਈ ਜੇਹੜਾ ਭੀ ਮਨੁੱਖ ਪ੍ਰਭੂ ਦਾ ਪੱਲਾ ਫੜੀ ਰੱਖਦਾ ਹੈ, ਉਸ ਦਾ) ਇਹ ਲੋਕ ਤੇ ਪਰਲੋਕ ਦੋਵੇਂ ਹੀ ਪਰਮਾਤਮਾ ਸਵਾਰ ਦੇਂਦਾ ਹੈ, ਅਸਾਂ ਜੀਵਾਂ ਦਾ ਕੋਈ ਗੁਣ ਜਾਂ ਔਗਣ ਪਰਮਾਤਮਾ ਚਿੱਤ ਵਿਚ ਨਹੀਂ ਰੱਖਦਾ। ਹੇ ਨਾਨਕ ! (ਆਖ—) ਹੇ ਗੁਰੂ ! ਤੇਰਾ (ਇਹ) ਬਚਨ ਕਦੇ ਟਲਣ ਵਾਲਾ ਨਹੀਂ (ਕਿ ਪਰਮਾਤਮਾ ਹੀ ਜੀਵ ਦਾ ਲੋਕ ਪਰਲੋਕ

ਵਿਚ ਰਾਖਾ ਹੈ) । ਹੇ ਗੁਰੂ ! ਤੂੰ ਆਪਣਾ ਬਰਕਤਿ ਵਾਲਾ ਰੱਬ (ਅਸਾਂ ਜੀਵਾਂ ਦੇ) ਮੱਥੇ ਉੱਤੇ ਰੱਖਦਾ ਹੈਂ । ੨।੨੧।੪੬।

ਸੌਰਠਿ ਮਹਲਾ ੫ ॥ ਜੀਅ ਜੰਤੂ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੇ ਪੂਰਨ ਭਈ ਬਡਾਈ ॥੧॥ ਪਾਰ-ਬ੍ਰਹਮੁ ਪੂਰਾ ਮੇਰੇ ਨਾਲਿ ॥ ਗੁਰਿ ਪੂਰੇ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੇ ਜਿਉ ਬਾਰਿਕ ਪਿਤ ਮਾਤਾ ॥੨॥੨੨॥੫੦॥ [ਪੰਨਾ ੬੨੧]

ਪਦ ਅਰਥ :- ਸਭਿ-ਸਾਰੇ । ਤਿਸ ਕੇ-[ਲਫਜ਼ 'ਤਿਸੁ' ਦਾ ਸੰਬੰਧਕ 'ਕੇ' ਦੇ ਕਾਰਨ ਉੱਡ ਗਿਆ ਹੈ] । ਸੋਈ-ਉਹ (ਪ੍ਰਭੂ) ਹੀ । ਸਹਾਈ-ਮਦਦਗਾਰ । ਆਪੋ-ਆਪ ਹੀ । ਬਡਾਈ-ਇੱਜ਼ਤ । ੧।

ਗੁਰਿ ਪੂਰੇ-ਪੂਰੇ ਗੁਰੂ ਨੇ । ਸਰਬ-ਸਾਰਿਆਂ ਉੱਤੇ । ੧। ਰਹਾਉ ।

ਅਨਦਿਨੁ-ਹਰ ਰੋਜ਼ [ਅਨੁਦਿਨਿ], ਹਰ ਵੇਲੇ । ਨਾਨਕੁ ਧਿਆਏ-ਨਾਨਕ ਧਿਆਉਂਦਾ ਹੈ । ਜੀਅ ਕਾ ਦਾਤਾ-ਜਿੰਦ ਦਾ ਦੇਣ ਵਾਲਾ । ਕਉ-ਨੂੰ । ਕੰਠਿ-ਗਲ ਨਾਲ । ਲਾਇ-ਲਾ ਕੇ । ਪਿਤ-ਪਿਤਾ । ੨।

ਅਰਥ :- ਹੇ ਭਾਈ ! ਪੂਰਨ ਪਰਮਾਤਮਾ (ਸਦਾ) ਮੇਰੇ ਅੰਗ-ਸੰਗ (ਸਹਾਈ) ਹੈ । ਪੂਰੇ ਗੁਰੂ ਨੇ ਚੰਗੀ ਤਰ੍ਹਾਂ ਮੇਰੀ (ਇੱਜ਼ਤ) ਰੱਖ ਲਈ ਹੈ । ਗੁਰੂ ਸਾਰੇ ਜੀਵਾਂ ਉੱਤੇ ਹੀ ਦਇਆਵਾਨ ਰਹਿੰਦਾ ਹੈ । ੧। ਰਹਾਉ ।

ਹੇ ਭਾਈ ! ਸਾਰੇ ਜੀਵ ਉਸ (ਪਰਮਾਤਮਾ) ਦੇ ਹੀ ਪੈਦਾ ਕੀਤੇ ਹੋਏ ਹਨ; ਉਹ ਪਰਮਾਤਮਾ ਹੀ ਸੰਤ ਜਨਾਂ ਦਾ ਮਦਦਗਾਰ ਰਹਿੰਦਾ ਹੈ । ਆਪਣੇ ਸੇਵਕ ਦੀ (ਇੱਜ਼ਤ) ਪਰਮਾਤਮਾ ਆਪ ਹੀ ਰੱਖਦਾ ਹੈ (ਉਸ ਦੀ ਕਿਰਪਾ ਨਾਲ ਹੀ ਸੇਵਕ ਦੀ) ਇੱਜ਼ਤ ਪੂਰੇ ਤੌਰ ਤੇ ਬਣੀ ਰਹਿੰਦੀ ਹੈ । ੧।

ਹੇ ਭਾਈ ! ਨਾਨਕ (ਤਾਂ ਉਸ ਪਰਮਾਤਮਾ ਦਾ) ਨਾਮ ਹਰ ਵੇਲੇ ਸਿਮਰਦਾ ਰਹਿੰਦਾ ਹੈ ਜੋ ਜਿੰਦ ਦੇਣ ਵਾਲਾ ਹੈ ਜੋ ਸੁਆਸ ਦੇਣ ਵਾਲਾ ਹੈ । ਹੇ ਭਾਈ ! ਜਿਵੇਂ ਮਾਪੇ ਆਪਣੇ ਬੱਚਿਆਂ ਦਾ ਧਿਆਨ ਰੱਖਦੇ ਹਨ, ਤਿਵੇਂ ਪਰਮਾਤਮਾ ਆਪਣੇ ਸੇਵਕ ਨੂੰ (ਆਪਣੇ) ਗਲ ਨਾਲ ਲਾ ਕੇ ਰੱਖਦਾ ਹੈ । ੨।੨੨।੫੦।

ਸੋਰਠਿ ਮਹਲਾ ੫ ਘਰੁ ੩ ਚਉਪਦੇ

੧ ਓ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀਂ ਸਹਸਾ ਚੁਕਾਇਆ ॥
 ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ
 ਰਾਮ ਨਿਬੇਰਾ ॥ ੧ ॥ ਅਬ ਦੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ
 ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ
 ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥ ੨ ॥
 ਤਹ ਸਾਚ ਨਿਆਇ ਨਿਬੇਰਾ ॥ ਉਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ
 ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥ ੩ ॥ ਸਰਬ ਥਾਨ ਕੋ ਰਾਜਾ ॥ ਤਹ
 ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ
 ਆਪੁ ਗਵਾਈ ॥੪॥੧ ॥ ੫੧ ॥ [ਪੰਨਾ ੬੨੧]

ਪਦ ਅਰਥ:—ਮਿਲਿ—ਮਿਲ ਕੇ [ਲਫਜ਼ 'ਮਿਲਿ' ਅਤੇ ਅਖੀਰਲੀ ਤੁਕ ਦੇ ਲਫਜ਼
 'ਮਿਲੁ' ਦਾ ਫਰਕ ਧਿਆਨ ਨਾਲ ਵੇਖੋ] ਮਿਲਿ ਪੰਚਹੁ— (ਨਗਰ ਦੇ) ਪੈਂਚਾਂ ਨੂੰ ਮਿਲ ਕੇ ।
 ਸਹਸਾ—(ਕਾਮਾਦਿਕ ਵੈਰੀਆਂ ਵਲੋਂ ਪੈ ਰਿਹਾ) ਸਹਮ । ਚੁਕਾਇਆ—ਮੁਕਾਇਆ ।
 ਸਿਕਦਾਰਹੁ—ਸਰਦਾਰਾਂ ਤੋਂ । ਪਤੀਆਇਆ—ਪਤੀਜ ਸਕਿਆ । ਉਮਰਾਵਹੁ ਆਗੈ—
 ਸਰਕਾਰੀ ਹਾਕਮਾਂ ਦੇ ਸਾਹਮਣੇ । ਝੇਰਾ—ਬਗੜਾ । ਰਾਜਨ ਰਾਮ—ਪ੍ਰਭੂ ਪਾਤਿਸ਼ਾਹ ।
 ਨਿਬੇਰਾ—ਨਿਬੇੜਾ, ਫੈਸਲਾ । ੧ ।

ਕਤਹੁ—ਕਿਤੇ ਭੀ । ਭੇਟੇ—ਮਿਲ ਪਏ । ਗੋਸਾਈ—ਧਰਤੀ ਦਾ ਮਾਲਕ । ਰਹਾਉ ।
 ਪੂਕਾਰਾ—(ਕਾਮਾਦਿਕ ਵੈਰੀਆਂ ਦੇ ਵਿਰੁੱਧ) ਸ਼ਿਕੈਤ । ਲਬਧਿ—ਜਿਸ ਚੀਜ਼ ਦੇ
 ਪ੍ਰਾਪਤ ਕਰਨ ਦੀ ਲੋੜ ਸੀ । ਕਤ—ਕਿੱਥੇ ? ਤਾ—ਤਦੋਂ । ੨ ।

ਤਹ—ਉੱਥੇ, ਪ੍ਰਭੂ ਦੇ ਦਰਬਾਰ ਵਿਚ । ਸਾਚ ਨਿਆਇ—ਸਦਾ ਕਾਇਮ ਰਹਿਣ
 ਵਾਲੇ ਨਿਆਂ ਅਨੁਸਾਰ । ਸਮ—ਬਰਾਬਰ । ਠਾਕੁਰੁ—ਮਾਲਕ । ਚੇਰਾ—ਨੌਕਰ । ਅੰਤਰ-
 ਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ । ੩ ।

ਕੋ—ਦਾ । ਤਹ—ਉੱਥੇ, 'ਸਰਬ ਥਾਨ ਕੋ ਰਾਜਾ' ਨਾਲ ਮੇਲ-ਅਵਸਥਾ ਵਿਚ ।
 ਅਨਹਦ—ਇਕ-ਰਸ, ਬਿਨਾ ਵਜਾਏ, ਲਗਾਤਾਰ । ਸਬਦ—ਸਿਫਤਿ ਸਾਲਾਹ ਦੀ ਬਾਣੀ ।
 ਅਗਾਜਾ—ਗੱਜ ਪਈ, ਪੂਰਾ ਪ੍ਰਭਾਵ ਪਾਂਦੀ ਹੈ । ਪਹਿ—ਪਾਸ । ਆਪੁ—ਆਪਾ-ਭਾਵ ।
 ਗਵਾਈ—ਗਵਾ ਕੇ । ੪ ।

ਅਰਥ:—ਜਦੋਂ ਗੋਬਿਦ ਨੂੰ, ਗੁਰੂ ਨੂੰ ਸਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ
 (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸੰਗਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ)

ਭਾਲਣ ਦੀ ਲੋੜ ਨਾਂਹ ਰਹਿ ਗਈ । ਰਹਾਉ ।

ਹੇ ਭਾਈ ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ । ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਬਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) । ੧ ।

ਹੇ ਭਾਈ ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ), ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ । ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ । ੨ ।

ਹੇ ਭਾਈ ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫੈਸਲਾ ਹੋ ਜਾਂਦਾ ਹੈ । ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ । ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾਂ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ । ੩ ।

ਹੇ ਭਾਈ ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫਤਿ ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ । ਹੇ ਨਾਨਕ ! (ਆਖ-ਹੇ ਭਾਈ ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ । ੪ । ੧ । ੫੧ ।

ਨੋਟ-ਇਥੋਂ 'ਘਰੁ ੩' ਦੇ ਸ਼ਬਦ ਸ਼ੁਰੂ ਹੋਏ ਹਨ । ਅਖੀਰ ਤੇ ਅੰਕ ੧ ਇਹੀ ਦੱਸਦਾ ਹੈ ।

ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਿਸਾਇਹੁ ॥ ਘਰਿ ਬੈਠੇ ਗੁਰੁ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥ ੧ ॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੁਖ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ

ਭੇਟਤ ਮਨਿ ਓਮਾਹਾ ॥ ੨ ॥ ਸਗਲ ਪਰਾਛਤ ਲਾਥੇ ॥ ਮਿਲਿ
ਸਾਧ ਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿਨਾਮਾ ॥ ਜਪਿ ਪੂਰਨ
ਹੋਏ ਕਾਮਾ ॥ ੩ ॥ ਗੁਰਿ ਕੀਨੋ ਮੁਕਤਿ ਦੁਆਰਾ ॥ ਸਭ ਸਿਸਟਿ ਕਰੈ
ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥ ੪ ॥
੨॥ ੫੨ ॥ [ਪੰਨਾ ੬੨੧]

ਪਦ ਅਰਥ :—ਹਿਰਦੈ—ਹਿਰਦੇ ਵਿਚ । ਘਰਿ—ਘਰ ਵਿਚ ਹਿਰਦੇ ਵਿਚ, ਅੰਤਰ-
ਆਤਮੇ । ਬੈਠੇ—ਟਿਕ ਕੇ । ਗੁਰਿ—ਗੁਰੂ ਨੇ । ਸਚੁ—ਸਦਾ-ਬਿਰ ਹਰਿ-ਨਾਮ (ਦਾ ਸਿਮ-
ਰਨ) । ਲਹਿਆ—ਲੱਭਾ । ਸਾਚਾ—ਸਦਾ ਕਾਇਮ ਰਹਿਣ ਵਾਲਾ । ੧ ।

ਕਲਿਆਣ—ਖੈਰੀਅਤ । ਸਿਉ—ਨਾਲ । ਘਰਿ—ਘਰ ਵਿਚ, ਹਿਰਦੇ ਵਿਚ,
ਅੰਤਰ-ਆਤਮੇ । ਕਰਿ ਇਸਨਾਨਾ—ਇਸਨਾਨ ਕਰ ਕੇ, ਆਤਮਕ ਜੀਵਨ ਦੇਣ ਵਾਲੇ
ਨਾਮ-ਜਲ ਵਿਚ ਚੁੱਭੀ ਲਾ ਕੇ, ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ । ਰਹਾਉ ।

ਵਡਿਆਈ—ਆਤਮਕ ਉੱਚਤਾ । ਸਾਚੀ—ਸਦਾ ਬਿਰ ਰਹਿਣ ਵਾਲੀ । ਸਿਰਿ-
ਸਿਰ ਉਤੇ । ਗੁਰ ਭੇਟਤ—ਗੁਰੂ ਨੂੰ ਮਿਲਦਿਆਂ । ਮਨਿ—ਮਨ ਵਿਚ । ਓਮਾਹਾ—
ਉਤਸ਼ਾਹ । ੨ ।

ਸਗਲ—ਸਾਰੇ । ਪਰਾਛਤ—ਪਾਪ । ਮਿਲਿ—ਮਿਲ ਕੇ । ਸਾਥੇ—ਸਾਥ ਵਿਚ, ਨਾਲ।
ਨਿਧਾਨ—ਖਜ਼ਾਨੇ । ੩ ।

ਗੁਰਿ—ਗੁਰੂ ਨੇ । ਕੀਨੋ—ਬਣਾ ਦਿੱਤਾ । ਮੁਕਤਿ ਦੁਆਰਾ—ਪਾਪਾਂ ਤੋਂ
ਖਲਾਸੀ ਪ੍ਰਾਪਤ ਕਰਨ ਦਾ ਦਰਵਾਜ਼ਾ । ਜੈਕਾਰਾ—ਸੋਭਾ । ਭੈ—[ਲਫਜ਼ 'ਭਉ' ਤੋਂ
ਬਹੁ ਵਚਨ] । ੪ ।

ਅਰਥ :—ਹੇ ਭਾਈ ! ਜਿਨ੍ਹਾਂ ਮਨੁੱਖਾਂ ਉਤੇ ਪਿਆਰਾ ਗੁਰੂ ਦਇਆਵਾਨ ਹੁੰਦਾ ਹੈ,
ਉਹ ਮਨੁੱਖ ਨਾਮ-ਜਲ ਨਾਲ ਮਨ ਨੂੰ ਪਵਿਤ੍ਰ ਕਰ ਕੇ ਆਤਮਕ ਆਨੰਦ ਸੁਖ ਖੁਸ਼ੀਆਂ
ਨਾਲ ਭਰਪੂਰ ਹੋ ਕੇ ਅੰਤਰ-ਆਤਮੇ ਟਿਕ ਜਾਂਦੇ ਹਨ (ਵਿਕਾਰ ਆਦਿਕਾਂ ਵਲ ਭਟਕਣੋਂ
ਹਟ ਜਾਂਦੇ ਹਨ) । ਰਹਾਉ ।

ਹੇ ਭਾਈ ! ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵਸਾਈ ਰੱਖੋ । ਅੰਤਰ-
ਆਤਮੇ ਟਿਕ ਕੇ ਗੁਰੂ ਦਾ ਧਿਆਨ ਧਰਿਆ ਕਰੋ । ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸਦਾ-
ਬਿਰ ਹਰਿ-ਨਾਮ (ਦੇ ਸਿਮਰਨ) ਦਾ ਉਪਦੇਸ਼ ਦਿੱਤਾ, ਉਸ ਨੇ ਉਹ ਆਤਮਕ ਆਨੰਦ
ਪ੍ਰਾਪਤ ਕਰ ਲਿਆ ਜੋ ਸਦਾ ਕਾਇਮ ਰਹਿੰਦਾ ਹੈ । ੧ ।

ਹੇ ਭਾਈ ! ਗੁਰੂ ਦੀ ਆਤਮਕ ਉੱਚਤਾ ਸਦਾ ਬਿਰ ਰਹਿਣ ਵਾਲੀ ਹੈ, ਉਸ ਦੀ
ਕਦਰ-ਕੀਮਤ ਨਹੀਂ ਦੱਸੀ ਜਾ ਸਕਦੀ । ਗੁਰੂ (ਦੁਨੀਆ ਦੇ) ਸ਼ਾਹ ਦੇ ਸਿਰ ਉੱਤੇ

ਪਾਤਿਸ਼ਾਹ ਹੈ। ਗੁਰੂ ਨੂੰ ਮਿਲਿਆਂ ਮਨ ਵਿਚ (ਹਰੀ-ਨਾਮ ਸਿਮਰਨ ਦਾ) ਚਾਉ ਪੈਦਾ ਹੋ ਜਾਂਦਾ ਹੈ। ੨।

ਹੇ ਭਾਈ ! ਗੁਰੂ ਦੀ ਸੰਗਤਿ ਵਿਚ ਮਿਲ ਕੇ ਸਾਰੇ ਪਾਪ ਲਹਿ ਜਾਂਦੇ ਹਨ, (ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਸਾਰੇ ਗੁਣਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਜਪ ਕੇ (ਜ਼ਿੰਦਗੀ ਦੇ) ਸਾਰੇ ਮਨੋਰਥ ਸਫਲ ਹੋ ਜਾਂਦੇ ਹਨ। ੩।

ਹੇ ਭਾਈ ! ਗੁਰੂ ਨੇ (ਹਰਿ-ਨਾਮ ਸਿਮਰਨ ਦਾ ਇਕ ਐਸਾ) ਦਰਵਾਜ਼ਾ ਤਿਆਰ ਕਰ ਦਿੱਤਾ ਹੈ (ਜੋ ਵਿਕਾਰਾਂ ਤੋਂ ਖਲਾਸੀ (ਕਰਾ ਦੇਂਦਾ ਹੈ)। (ਗੁਰੂ ਦੀ ਇਸ ਦਾਤਿ ਦੇ ਕਾਰਨ) ਸਾਰੀ ਸ੍ਰਿਸ਼ਟੀ (ਗੁਰੂ ਦੀ) ਸੋਭਾ ਕਰਦੀ ਹੈ। ਹੇ ਨਾਨਕ ! (ਆਖ-ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਹਿਰਦੇ ਵਿਚ ਵਸਾਇਆਂ) ਪਰਮਾਤਮਾ ਮੇਰੇ ਅੰਗ-ਸੰਗ (ਵੱਸਦਾ ਪ੍ਰਤੀਤ ਹੋ ਰਿਹਾ ਹੈ) ਮੇਰੇ ਜਨਮ ਮਰਨ ਦੇ ਸਾਰੇ ਡਰ ਲਹਿ ਗਏ ਹਨ। ੪। ੨। ੫੨।

ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਉਠਤ ਬੈਠਤ ਹਰਿ ਹਰਿ ਧਿਆਈਐ ਅਨਦਿਨੁ ਸੁਕ੍ਰਿਤੁ ਕਰੀਐ ॥੧॥ ਰਹਾਉ ॥ ਸੰਤ ਕਾ ਮਾਰਗੁ ਧਰਮ ਕੀ ਪਉੜੀ ਕੋ ਵਡਭਾਰੀ ਪਾਏ ॥ ਕੋਟਿ ਜਨਮ ਕੇ ਕਿਲਬਿਖ ਨਾਸੇ ਹਰਿ ਚਰਣੀ ਚਿਤੁ ਲਾਏ ॥੨॥ ਉਸਤਤਿ ਕਰਹੁ ਸਦਾ ਪ੍ਰਭ ਅਪਨੇ ਜਿਨਿ ਪੂਰੀ ਕਲ ਰਾਖੀ ॥ ਜੀਅ ਜੰਤ ਸਭਿ ਭਏ ਪਵਿਤ੍ਰਾ ਸਤਿਗੁਰ ਕੀ ਸਚੁ ਸਾਖੀ ॥੩॥ ਬਿਘਨ ਬਿਨਾਸਨ ਸਭਿ ਦੁਖ ਨਾਸਨ ਸਤਿਗੁਰਿ ਨਾਮੁ ਦ੍ਰਿੜਾਇਆ ॥ ਖੋਏ ਪਾਪ ਭਏ ਸਭਿ ਪਾਵਨ ਜਨ ਨਾਨਕ ਸੁਖਿ ਘਰਿ ਆਇਆ ॥ ੪ ॥ ੩ ॥ ੫੩ ॥ ਪੰਨਾ ੬੨੧]

ਪਦ ਅਰਥ:—ਗੁਰਿ-ਗੁਰੂ ਨੇ। ਪ੍ਰਭਿ-ਪ੍ਰਭੂ ਨੇ। ਲੋਚ-ਭਾਂਘ। ਕਰਿ ਇਸਨਾਨੁ-ਮਨ ਨੂੰ ਨਾਮ ਜਲ ਨਾਲ ਪਵਿਤ੍ਰ ਕਰ ਕੇ। ਗ੍ਰਿਹਿ ਆਏ-ਅੰਤਰ-ਆਤਮੇ ਟਿਕ ਗਏ ਹਾਂ, ਮਾਇਆ ਦੀ ਖ਼ਾਤਰ ਭਟਕਣ ਤੋਂ ਬਚ ਗਏ ਹਾਂ। ੧।

ਨਾਮਿ-ਨਾਮ ਵਿਚ (ਜੁੜ ਕੇ ਹੀ)। ਨਿਸਤਰੀਐ-ਪਾਰ ਲੰਘ ਸਕੀਦਾ ਹੈ। ਧਿਆਈਐ-ਧਿਆਉਣਾ ਚਾਹੀਦਾ ਹੈ। ਅਨਦਿਨੁ-ਹਰ ਰੋਜ਼, ਹਰ ਵੇਲੇ। ਸੁਕ੍ਰਿਤੁ-ਨੌਕ ਕਰਮ। ਕਰੀਐ-ਕਰਨਾ ਚਾਹੀਦਾ ਹੈ। ੧। ਰਹਾਉ।

ਮਾਰਗੁ-(ਜੀਵਨ ਦਾ) ਰਸਤਾ। ਕੋ-ਕੋਈ ਵਿਰਲਾ। ਕੋਟਿ-ਕੁਝਾਂ। ਕਿਲਬਿਖ-

ਪਾਪ । ੨ ।

ਉਸਤਤਿ—ਸਿਫਤਿ ਸਾਲਾਹ । ਜਿਨਿ—ਜਿਸ (ਪ੍ਰਭੂ) ਨੇ । ਕਲ—ਕਲਾ, ਤਾਕਤ । ਸਭਿ—ਸਾਰੇ । ਸਾਖੀ—ਸਿੱਖਿਆ । ਸਚੁ—ਸਦਾ-ਬਿਰ ਹਰਿ-ਨਾਮ (ਦਾ ਸਿਮਰਨ) । ੩ ।

ਸਤਿਗੁਰਿ—ਗੁਰੂ ਨੇ । ਦ੍ਰਿੜਾਇਆ—ਹਿਰਦੇ ਵਿਚ ਪੱਕਾ ਕਰ ਦਿੱਤਾ । ਸਭਿ—ਸਾਰੇ । ਪਾਵਨ—ਪਵਿੱਤ੍ਰ । ਸੁਖਿ—ਆਨੰਦ ਨਾਲ । ਘਰਿ—ਘਰ ਵਿਚ, ਹਿਰਦੇ ਵਿਚ, ਅੰਤਰ-ਆਤਮੇ । ੪ ।

ਅਰਥ :-ਹੇ ਸੰਤ ਜਨੋ ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ ਹੀ ਸੰਸਾਰ-ਸਮੁੰਦਰ ਤੋਂ) ਪਾਰ ਲੰਘ ਸਕੀਦਾ ਹੈ । (ਇਸ ਵਾਸਤੇ) ਉਠਦਿਆਂ ਬੈਠਦਿਆਂ ਹਰ ਵੇਲੇ ਹਰਿ-ਨਾਮ ਸਿਮਰਨਾ ਚਾਹੀਦਾ ਹੈ, (ਹਰਿ-ਨਾਮ ਸਿਮਰਨ ਦੀ ਇਹ) ਨੇਕ ਕਮਾਈ ਹਰ ਵੇਲੇ ਕਰਨੀ ਚਾਹੀਦੀ ਹੈ । ੧ । ਰਹਾਉ ।

(ਹੇ ਸੰਤ ਜਨੋ ! ਜਦੋਂ ਤੋਂ) ਪੂਰੇ ਗੁਰੂ ਨੇ ਮੇਹਰ ਕੀਤੀ ਹੈ, ਪ੍ਰਭੂ ਨੇ ਸਾਡੀ (ਨਾਮ ਸਿਮਰਨ ਦੀ) ਤਾਂਘ ਪੂਰੀ ਕਰ ਦਿੱਤੀ ਹੈ । (ਨਾਮ ਸਿਮਰਨ ਦੀ ਬਰਕਤਿ ਨਾਲ) ਆਤਮਕ ਇਸ਼ਨਾਨ ਕਰ ਕੇ ਅਸੀਂ ਅੰਤਰ-ਆਤਮੇ ਟਿਕੇ ਰਹਿੰਦੇ ਹਾਂ । ਆਤਮਕ ਆਨੰਦ ਆਤਮਕ ਸੁਖੀਆਂ ਆਤਮਕ ਸੁਖ ਮਾਣ ਰਹੇ ਹਾਂ । ੧ ।

(ਹੇ ਸੰਤ ਜਨੋ ! ਸਿਮਰਨ ਕਰਨਾ ਹੀ ਇਨਸਾਨ ਵਾਸਤੇ) ਗੁਰੂ ਦਾ (ਦੱਸਿਆ ਹੋਇਆ ਸਹੀ) ਰਸਤਾ ਹੈ, (ਸਿਮਰਨ ਹੀ) ਧਰਮ ਦੀ ਪਉੜੀ ਹੈ (ਜਿਸ ਦੀ ਰਾਹੀਂ ਮਨੁੱਖ ਪ੍ਰਭੂ-ਚਰਨਾਂ ਵਿਚ ਪਹੁੰਚ ਸਕਦਾ ਹੈ, ਪਰ) ਕੋਈ ਵਿਰਲਾ ਭਾਗਾਂ ਵਾਲਾ (ਇਹ ਪਉੜੀ) ਲੱਭਦਾ ਹੈ । ਜੇਹੜਾ ਮਨੁੱਖ (ਸਿਮਰਨ ਦੀ ਰਾਹੀਂ) ਪਰਮਾਤਮਾ ਦੇ ਚਰਨਾਂ ਵਿਚ ਵਿਚ ਚਿੱਤ ਜੋੜਦਾ ਹੈ, ਉਸ ਦੇ ਕ੍ਰੋੜਾਂ ਜਨਮਾਂ ਦੇ ਪਾਪ ਨਾਸ ਹੋ ਜਾਂਦੇ ਹਨ ।

ਹੇ ਸੰਤ ਜਨੋ ! ਜਿਸ ਪਰਮਾਤਮਾ ਨੇ (ਸਾਰੇ ਸੰਸਾਰ ਵਿਚ ਆਪਣੀ) ਪੂਰੀ ਸੱਤਿਆ ਟਿਕਾ ਰੱਖੀ ਹੈ, ਉਸ ਦੀ ਸਿਫਤਿ ਸਾਲਾਹ ਸਦਾ ਕਰਦੇ ਰਿਹਾ ਕਰੋ । ਹੇ ਭਾਈ ! ਉਹ ਸਾਰੇ ਹੀ ਪ੍ਰਾਣੀ ਸੁੱਚੇ ਜੀਵਨ ਵਾਲੇ ਬਣ ਜਾਂਦੇ ਹਨ, ਜੇਹੜੇ ਸਦਾ-ਬਿਰ ਹਰਿ-ਨਾਮ ਸਿਮਰਨ ਵਾਲੀ ਗੁਰੂ ਦੀ ਸਿੱਖਿਆ ਨੂੰ ਗ੍ਰਹਿਣ ਕਰਦੇ ਹਨ । ੩ ।

ਹੇ ਨਾਨਕ ! (ਆਖ-ਜੀਵਨ ਦੇ ਰਸਤੇ ਵਿਚੋਂ ਸਾਰੀਆਂ) ਹੁਕਾਵਟਾਂ ਦੂਰ ਕਰਨ ਵਾਲਾ, ਸਾਰੇ ਦੁੱਖ ਨਾਸ ਕਰਨ ਵਾਲਾ ਹਰਿ-ਨਾਮ ਗੁਰੂ ਨੇ ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਪੱਕਾ ਕਰ ਦਿੱਤਾ, ਉਹਨਾਂ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਉਹ ਸਾਰੇ ਪਵਿੱਤ੍ਰ ਜੀਵਨ ਵਾਲੇ ਬਣ ਜਾਂਦੇ ਹਨ, ਉਹ ਆਤਮਕ ਆਨੰਦ ਨਾਲ ਅੰਤਰ-ਆਤਮੇ ਟਿਕੇ ਰਹਿੰਦੇ ਹਨ । ੪ । ੩ । ੫੩ ।

ਸੌਰਠਿ ਮਹਲਾ ੫ ॥ ਸਾਹਿਬੁ ਗੁਨੀ ਗਹੇਰਾ ॥ ਘਰੁ ਲਸਕਰੁ ਸਭੁ

ਤੇਰਾ ॥ ਰਖਵਾਲੇ ਗੁਰ ਗੋਪਾਲਾ ॥ ਸਭਿ ਜੀਅ ਭਏ ਦਇਆਲਾ ॥ ੧ ॥
 ਜਪਿ ਅਨਦਿ ਰਹਉ ਗੁਰ ਚਰਣਾ ॥ ਭਉ ਕਤਹਿ ਨਹੀ ਪ੍ਰਭ ਸਰਣਾ ॥
 ਰਹਾਉ ॥ ਤੇਰਿਆ ਦਾਸਾ ਰਿਦੈ ਮੁਰਾਰੀ ॥ ਪ੍ਰਭਿ ਅਬਿਚਲ ਨੀਵ ਉਸਾਰੀ ॥
 ਬਲੁ ਧਨੁ ਤਕੀਆ ਤੇਰਾ ॥ ਤੂ ਭਾਰੋ ਠਾਕੁਰੁ ਮੇਰਾ ॥ ੨ ॥ ਜਿਨਿ ਜਿਨਿ
 ਸਾਧਸੰਗੁ ਪਾਇਆ ॥ ਸੋ ਪ੍ਰਭਿ ਆਪਿ ਤਰਾਇਆ ॥ ਕਰਿ ਕਿਰਪਾ ਨਾਮ
 ਰਸੁ ਦੀਆ ॥ ਕੁਸਲ ਖੇਮ ਸਭ ਥੀਆ ॥ ੩ ॥ ਹੋਏ ਪ੍ਰਭੁ ਸਹਾਈ ॥
 ਸਭ ਉਠਿ ਲਾਗੀ ਪਾਈ ॥ ਸਾਸਿ ਸਾਸਿ ਪ੍ਰਭੁ ਧਿਆਈਐ ॥ ਹਰਿ ਮੰਗਲੁ
 ਨਾਨਕ ਗਾਈਐ ॥ ੪ ॥ ੪ ॥ ੫੪ ॥ [ਪੰਨਾ ੬੨੨]

ਪਦ ਅਰਥ :-ਗੁਨੀ-ਗੁਣਾਂ ਦਾ ਮਾਲਕ । ਗਹੇਰਾ-ਗਹਿਰਾ, ਡੂੰਘਾ । ਘਰੁ
 ਲਸਕਰੁ-ਘਰ ਅਤੇ ਪਰਵਾਰ ਆਦਿਕ । ਗੁਰ-ਹੇ ਗੁਰੂ ! ਗੋਪਾਲਾ-ਹੇ ਗੋਪਾਲਾ ! ਰਖ-
 ਵਾਲਾ-ਹੇ ਰਾਖੇ ! ਸਭਿ ਜੀਆ-ਸਾਰੇ ਜੀਵਾਂ ਉੱਤੇ । ੧।

ਅਨਦਿ-ਆਤਮਕ ਆਨੰਦ ਵਿਚ । ਰਹਉ-ਰਹਉਂ, ਮੈਂ ਰਹਿੰਦਾ ਹਾਂ । ਕਤਹਿ-
 ਕਿਤੇ ਭੀ । ਰਹਾਉ ।

ਮੁਰਾਰੀ-[ਮੁਰ-ਅਰਿ] ਪਰਮਾਤਮਾ । ਰਿਦੈ-ਹਿਰਦੇ ਵਿਚ । ਪ੍ਰਭਿ-ਪ੍ਰਭੁ ਨੇ ।
 ਅਬਿਚਲ ਨੀਵ-(ਭਗਤੀ ਦੀ) ਕਦੇ ਨਾਂਹ ਹਿੱਲਣ ਵਾਲੀ ਨੀਂਹ । ਤਕੀਆ-ਆਸਰਾ ।
 ਭਾਰੋ-ਵਡਾ । ਠਾਕੁਰੁ-ਮਾਲਕ । ੨ ।

ਜਿਨਿ-ਜਿਸ (ਮਨੁੱਖ) ਨੇ । ਪ੍ਰਭਿ-ਪ੍ਰਭੁ ਨੇ । ਤਰਾਇਆ-ਪਾਰ ਲੰਘਾ ਲਿਆ ।
 ਰਸੁ-ਸੁਆਦ । ਕੁਸਲ ਖੇਮ-ਸੁਖ ਆਨੰਦ । ੩।

ਸਹਾਈ-ਮਦਦਗਾਰ । ਪਾਈ-ਪੈਰੀਂ । ਸਾਸਿ ਸਾਸਿ-ਹਰੇਕ ਸਾਹ ਦੇ ਨਾਲ ।
 ਮੰਗਲੁ-ਸਿਫਤਿ ਸਾਲਾਹ ਦਾ ਗੀਤ । ੪।

ਅਰਥ :-ਹੇ ਭਾਈ ! ਗੁਰੂ ਦੇ ਚਰਨਾਂ ਨੂੰ ਹਿਰਦੇ ਵਿਚ ਵਸਾ ਕੇ ਮੈਂ ਆਤਮਕ
 ਆਨੰਦ ਵਿਚ ਟਿਕਿਆ ਰਹਿੰਦਾ ਹਾਂ । ਹੇ ਭਾਈ ! ਪ੍ਰਭੁ ਦੀ ਸ਼ਰਨ ਪਿਆਂ ਕਿਤੇ ਭੀ ਕੋਈ
 ਡਰ ਪੋਹ ਨਹੀਂ ਸਕਦਾ । ਰਹਾਉ ।

ਹੇ ਸਭ ਤੋਂ ਵਡੇ ! ਹੇ ਸ੍ਰਿਸ਼ਟੀ ਦੇ ਪਾਲਣਹਾਰ ! ਹੇ ਸਭ ਜੀਵਾਂ ਦੇ ਰਾਖੇ ! ਤੂੰ
 ਸਾਰੇ ਜੀਵਾਂ ਉੱਤੇ ਦਇਆਵਾਨ ਰਹਿੰਦਾ ਹੈਂ । ਤੂੰ ਸਭ ਦਾ ਮਾਲਕ ਹੈਂ, ਤੂੰ ਗੁਣਾਂ ਦਾ
 ਮਾਲਕ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ । (ਜੀਵਾਂ ਨੂੰ) ਸਾਰਾ ਘਰ-ਘਾਟ ਤੇਰਾ ਹੀ ਦਿੱਤਾ
 ਹੋਇਆ ਹੈ । ੧।

ਹੇ ਪ੍ਰਭੁ ! ਤੇਰੇ ਸੇਵਕਾਂ ਦੇ ਹਿਰਦੇ ਵਿਚ ਹੀ ਨਾਮ ਵੱਸਦਾ ਹੈ । ਹੇ ਪ੍ਰਭੁ !

ਤੂੰ (ਆਪਣੇ ਦਾਸਾਂ ਦੇ ਹਿਰਦੇ ਵਿਚ ਭਗਤੀ ਦੀ) ਕਦੇ ਨਾਂਹ ਹਿੱਲਣ ਵਾਲੀ ਨੀਂਹ ਰੱਖ ਦਿੱਤੀ ਹੋਈ ਹੈ। ਹੇ ਪ੍ਰਭੂ ! ਤੂੰ ਹੀ ਮੇਰਾ ਬਲ ਹੈਂ, ਤੂੰ ਹੀ ਮੇਰਾ ਧਨ ਹੈ, ਤੇਰਾ ਹੀ ਮੈਨੂੰ ਆਸਰਾ ਹੈ। ਤੂੰ ਮੇਰਾ ਸਭ ਤੋਂ ਵੱਡਾ ਮਾਲਕ ਹੈਂ। ੨।

ਹੇ ਭਾਈ ! ਜਿਸ ਜਿਸ ਮਨੁੱਖ ਨੇ ਗੁਰੂ ਦੀ ਸੰਗਤਿ ਪ੍ਰਾਪਤ ਕੀਤੀ ਹੈ, ਉਸ ਉਸ ਨੂੰ ਪ੍ਰਭੂ ਨੇ ਆਪ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ਹੈ। ਜਿਸ ਮਨੁੱਖ ਨੂੰ ਪ੍ਰਭੂ ਨੇ ਮੋਹਰ ਕਰ ਕੇ ਆਪਣੇ ਨਾਮ ਦਾ ਸੁਆਦ ਬਖਸ਼ਿਆ ਹੈ, ਉਸ ਦੇ ਅੰਦਰ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ। ੩।

ਹੇ ਭਾਈ ! ਪਰਮਾਤਮਾ ਜਿਸ ਮਨੁੱਖ ਦਾ ਮਦਦਗਾਰ ਬਣਦਾ ਹੈ, ਸਾਰੀ ਲੁਕਾਈ ਉਸ ਦੇ ਪੈਰੀਂ ਉੱਠ ਕੇ ਆ ਲੱਗਦੀ ਹੈ। ਹੇ ਨਾਨਕ ! ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਸਦਾ ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ। ੪। ੪। ੫। ੪।

ਸੋਰਠਿ ਮਹਲਾ ੫ ॥ ਸੂਖ ਸਹਜ ਆਨੰਦਾ ॥ ਪ੍ਰਭੂ ਮਿਲਿਓ ਮਨਿ ਭਾਵੰਦਾ ॥ ਪੂਰੈ ਗੁਰਿ ਕਿਰਪਾ ਧਾਰੀ ॥ ਤਾ ਗਤਿ ਭਈ ਹਮਾਰੀ ॥੧॥ ਹਰਿ ਕੀ ਪ੍ਰੇਮ ਭਗਤਿ ਮਨੁ ਲੀਨਾ ॥ ਨਿਤ ਬਾਜੇ ਅਨਹਤ ਬੀਨਾ ॥ ਰਹਾਉ ॥ ਹਰਿ ਚਰਣ ਕੀ ਓਟ ਸਤਾਣੀ ॥ ਸਭ ਚੂਕੀ ਕਾਣਿ ਲੋਕਾਣੀ ॥ ਜਗਜੀਵਨੁ ਦਾਤਾ ਪਾਇਆ ॥ ਹਰਿ ਰਸਕਿ ਰਸਕਿ ਗੁਣ ਗਾਇਆ ॥੨॥ ਪ੍ਰਭ ਕਾਟਿਆ ਜਮ ਕਾ ਫਾਸਾ ॥ ਮਨ ਪੂਰਨ ਹੋਈ ਆਸਾ ॥ ਜਹ ਪੇਖਾ ਤਹ ਸੋਈ ॥ ਹਰਿ ਪ੍ਰਭ ਬਿਨੁ ਅਵਰੁ ਨ ਕੋਈ ॥੩॥ ਕਰਿ ਕਿਰਪਾ ਪ੍ਰਭਿ ਰਾਖੇ ॥ ਸਭਿ ਜਨਮ ਜਨਮ ਦੁਖ ਲਾਥੇ ॥ ਨਿਰਭਉ ਨਾਮੁ ਧਿਆਇਆ ॥ ਅਟਲ ਸੁਖੁ ਨਾਨਕ ਪਾਇਆ ॥੪॥ ੫॥ ੫॥ [ਪੰਨਾ ੬੨੨]

ਪਦ ਅਰਥ :- ਸਹਜ-ਆਤਮਕ ਅਭੋਲਤਾ। ਮਨਿ-ਮਨ ਵਿਚ। ਭਾਵੰਦਾ-ਪਿਆਰਾ ਲੱਗਣ ਵਾਲਾ। ਗੁਰਿ-ਗੁਰੂ ਨੇ। ਗਤਿ-ਉੱਚੀ ਆਤਮਕ ਅਵਸਥਾ। ੧।

ਪ੍ਰੇਮ ਭਗਤਿ-ਪਿਆਰ-ਭਰੀ ਭਗਤੀ। ਬਾਜੇ-ਵੱਜਦੀ ਹੈ। ਅਨਹਤ-ਇਕ-ਰਸ, ਲਗਾਤਾਰ। ਰਹਾਉ।

ਓਟ-ਆਸਰਾ। ਸਤਾਣੀ-ਸ-ਤਾਣੀ, ਤਾਣ ਵਾਲੀ, ਤਕੜੀ। ਕਾਣਿ-ਮੁਥਾਜੀ। ਲੋਕਾਣੀ-ਲੋਕਾਂ ਦੀ। ਜਗਜੀਵਨ-ਜਗਤ ਦਾ ਜੀਵਨ, ਜਗਤ ਦਾ ਜੀਵਨ-ਦਾਤਾ। ਰਸਕਿ-ਪ੍ਰੇਮ ਨਾਲ, ਰਸ ਲੈ ਲੈ ਕੇ। ੨।

ਫਾਸਾ-ਫਾਹੀ। ਜਹ-ਜਿੱਥੇ। ਪੇਖਾ-ਪੇਖਾਂ, ਮੈਂ ਵੇਖਦਾ ਹਾਂ। ਤਹ-ਉੱਥੇ। ੩।

ਪ੍ਰਭਿ-ਪ੍ਰਭੂ ਨੇ । ਸਭਿ-ਸਾਰੇ । ਅਟਲ-ਕਦੇ ਨਾਂਹ ਮੁੱਕਣ ਵਾਲਾ । ੪ ।

ਅਰਥ :-ਹੇ ਭਾਈ ! ਜਿਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਟਿਕਿਆ ਰਹਿੰਦਾ ਹੈ, ਉਸ ਦੇ ਅੰਦਰ ਸਦਾ ਇਕ-ਰਸ (ਆਤਮਕ ਆਨੰਦ ਦੀ, ਮਾਨੋ,) ਬੀਣਾ ਵੱਜਦੀ ਰਹਿੰਦੀ ਹੈ । ਰਹਾਉ ।

(ਹੇ ਭਾਈ ! ਜਦੋਂ ਤੋਂ) ਪੂਰੇ ਗੁਰੂ ਨੇ (ਮੇਰੇ ਉੱਤੇ) ਮੋਹਰ ਕੀਤੀ ਹੈ, ਤਦੋਂ ਦੀ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ, (ਮੈਨੂੰ) ਮਨ ਵਿਚ ਪਿਆਰਾ ਲੱਗਣ ਵਾਲਾ ਪਰਮਾਤਮਾ ਮਿਲ ਪਿਆ ਹੈ, ਮੇਰੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ । ੧ ।

ਹੇ ਭਾਈ ! ਜਿਸ ਮਨੁੱਖ ਨੇ ਪ੍ਰਭੂ-ਚਰਨਾਂ ਦਾ ਬਲਵਾਨ ਆਸਰਾ ਲੈ ਲਿਆ, ਦੁਨੀਆ ਦੇ ਲੋਕਾਂ ਵਾਲੀ ਉਸ ਦੀ ਸਾਰੀ ਮੁਥਾਜੀ ਮੁੱਕ ਗਈ । ਉਸ ਨੂੰ ਜਗਤ ਦਾ ਸਹਾਰਾ ਦਾਤਾਰ ਪ੍ਰਭੂ ਮਿਲ ਪੈਂਦਾ ਹੈ । ਉਹ ਸਦਾ ਬੜੇ ਪ੍ਰੇਮ ਨਾਲ ਪਰਮਾਤਮਾ ਦੀ ਸਿਫਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ । ੨ ।

ਹੇ ਭਾਈ ! ਮੇਰੀ ਭੀ ਪ੍ਰਭੂ ਨੇ ਜਮ ਦੀ ਫਾਹੀ ਕੱਟ ਦਿੱਤੀ ਹੈ, ਮੇਰੇ ਮਨ ਦੀ (ਇਹ ਚਿਰਾਂ ਦੀ) ਆਸ ਪੂਰੀ ਹੋ ਗਈ ਹੈ । ਹੁਣ ਮੈਂ ਜਿਧਰ ਵੇਖਦਾ ਹਾਂ, ਮੈਨੂੰ ਉਸ ਪਰਮਾਤਮਾ ਤੋਂ ਬਿਨਾ ਕੋਈ ਹੋਰ ਦਿਖਾਈ ਨਹੀਂ ਦੇਂਦਾ । ੩ ।

ਹੇ ਨਾਨਕ ! ਪ੍ਰਭੂ ਨੇ ਕਿਰਪਾ ਕਰ ਕੇ ਜਿਨ੍ਹਾਂ ਦੀ ਰੱਖਿਆ ਕੀਤੀ, ਉਹਨਾਂ ਦੇ ਅਨੇਕਾਂ ਜਨਮਾਂ ਦੇ ਸਾਰੇ ਦੁੱਖ ਦੂਰ ਹੋ ਗਏ । ਜਿਨ੍ਹਾਂ ਨੇ ਨਿਰਭਉ ਪ੍ਰਭੂ ਦਾ ਨਾਮ ਸਿਮਰਿਆ, ਉਹਨਾਂ ਉਹ ਆਤਮਕ ਆਨੰਦ ਪ੍ਰਾਪਤ ਕਰ ਲਿਆ ਜੋ ਕਦੇ ਦੂਰ ਨਹੀਂ ਹੁੰਦਾ ।੪।੫।੫।੫।

ਸੋਰਠਿ ਮਹਲਾ ੫ ॥ ਠਾਢਿ ਪਾਈ ਕਰਤਾਰੇ। ਤਾਪੁ ਛੋਡਿ ਗਇਆ
ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥ ੧ ॥
ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ
ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥ ਹਰਿ ਹਰਿ ਨਾਮੁ ਦੀਓ ਦਾਰੂ ॥
ਤਿਨਿ ਸਗਲਾ ਰੋਗੁ ਬਿਦਾਰੂ ॥ ਅਪਣੀ ਕਿਰਪਾ ਧਾਰੀ ॥ ਤਿਨਿ ਸਗਲੀ
ਬਾਤ ਸਵਾਰੀ ॥੨॥ ਪ੍ਰਭਿ ਅਪਨਾ ਬਿਰਦੁ ਸਮਾਰਿਆ ॥ ਹਮਰਾ ਗੁਣੁ
ਅਵਗੁਣੁ ਨ ਬੀਚਾਰਿਆ ॥ ਗੁਰ ਕਾ ਸਬਦੁ ਭਇਓ ਸਾਖੀ ॥ ਤਿਨਿ
ਸਗਲੀ ਲਾਜ ਰਾਖੀ ॥ ੩॥ ਬੋਲਾਇਆ ਬੋਲੀ ਤੇਰਾ ॥ ਤੂ ਸਾਹਿਬੁ ਗੁਣੀ
ਗਹੇਰਾ ॥ ਜਪਿ ਨਾਨਕ ਨਾਮੁ ਸਚੁ ਸਾਖੀ ॥ ਅਪੁਨੇ ਦਾਸ ਕੀ ਪੈਜ ਰਾਖੀ ॥
੪॥੬॥੫੬॥ [ਪੰਨਾ ੬੨੨]

ਪਦ ਅਰਥ :- ਠਾਢਿ-ਠੰਢ, ਸ਼ਾਂਤੀ । ਕਰਤਾਰੇ-ਕਰਤਾਰਿ, ਕਰਤਾਰ ਨੇ । ਪਰਵਾਰੇ-ਪਰਵਾਰ ਨੂੰ, ਜੀਵ ਦੇ ਸਾਰੇ ਗਿਆਨ-ਇੰਦ੍ਰਿਆਂ ਨੂੰ । ਗੁਰਿ-ਗੁਰੂ ਨੇ । ਸਚੇ ਕੀ-ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ । ਤਾਕੀ-ਤੱਕੀ ।੧।

ਰਖਵਾਲਾ-ਰਾਖਾ । ਸਹਜ ਸੁਖ-ਆਤਮਕ ਅਭੋਲਤਾ ਦੇ ਸੁਖ । ਉਪਜੇ-ਪੈਦਾ ਹੋ ਗਏ । ਸੁਖਾਲਾ-ਸੁਖੀ । ਰਹਾਉ ।

ਦਾਰੂ-ਦਵਾਈ । ਤਿਨਿ-ਉਸ (ਦਾਰੂ) ਨੇ । ਬਿਦਾਰੂ-ਨਾਸ ਕਰ ਦਿੱਤਾ । ਬਾਤ-(ਜੀਵਨ ਦੀ) ਕਹਾਣੀ ।੨।

ਪ੍ਰਭਿ-ਪ੍ਰਭੂ ਨੇ । ਬਿਰਦੁ-ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ । ਸਮਾਰਿਆ-ਚੇਤੇ ਰੱਖਿਆ । ਹਮਰਾ-ਅਸਾਂ ਜੀਵਾਂ ਦਾ । ਸਾਖੀ-ਸਾਖਿਆਤ । ਤਿਨਿ-ਉਸ (ਸ਼ਬਦ) ਨੇ । ਲਾਜ-ਇੱਜ਼ਤ ।੩।

ਬੋਲੀ-ਬੋਲੀ, ਮੈਂ ਬੋਲਦਾ ਹਾਂ, ਮੈਂ ਤੇਰੀ ਸਿਫਤਿ ਸਾਲਾਹ ਕਰਦਾ ਹਾਂ । ਗੁਣੀ-ਗੁਣਾਂ ਦਾ ਮਾਲਕ । ਗਹੇਰਾ-ਭੂੰਘਾ । ਸਚੁ ਸਾਖੀ-ਸਦਾ ਨਾਲ ਨਿਭਣ ਵਾਲਾ ਮਦਦ-ਗਾਰ । ਸਾਖੀ-ਸਾਖ ਭਰਨ ਵਾਲਾ । ਪੈਜ-ਇੱਜ਼ਤ ।੪।

ਅਰਥ :- ਹੇ ਭਾਈ ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਭੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ । ਰਹਾਉ ।

ਹੇ ਭਾਈ ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਢ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ-ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ । ਹੇ ਭਾਈ ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ।੧।

ਹੇ ਭਾਈ ! (ਵਿਕਾਰ-ਰੋਗਾਂ ਦਾ ਇਲਾਜ ਕਰਨ ਵਾਸਤੇ ਗੁਰੂ ਨੇ ਜਿਸ ਮਨੁੱਖ ਨੂੰ) ਪਰਮਾਤਮਾ ਦਾ ਨਾਮ-ਦਵਾਈ ਦਿੱਤੀ ਉਸ ਨਾਮ-ਦਾਰੂ ਨੇ ਉਸ ਮਨੁੱਖ ਦਾ ਸਾਰਾ ਹੀ (ਵਿਕਾਰ-) ਰੋਗ ਕੱਟ ਦਿੱਤਾ । ਜਦੋਂ ਪ੍ਰਭੂ ਨੇ ਉਸ ਮਨੁੱਖ ਉਤੇ ਆਪਣੀ ਮੋਹਰ ਕੀਤੀ, ਤਾਂ ਉਸ ਨੇ ਆਪਣੀ ਸਾਰੀ ਜੀਵਨ-ਕਹਾਣੀ ਹੀ ਸੋਹਣੀ ਬਣਾ ਲਈ (ਆਪਣਾ ਸਾਰਾ ਜੀਵਨ ਸਵਾਰ ਲਿਆ) ।੨।

ਹੇ ਭਾਈ ! ਪ੍ਰਭੂ ਨੇ (ਸਦਾ ਹੀ) ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖਿਆ ਹੈ । ਉਹ ਸਾਡਾ ਜੀਵਾਂ ਦਾ ਕੋਈ ਗੁਣ ਨਾਂ ਔਗਣ ਦਿਲ ਤੇ ਲਾ ਨਹੀਂ ਰੱਖਦਾ । (ਪ੍ਰਭੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਅੰਦਰ) ਗੁਰੂ ਦੇ ਸ਼ਬਦ ਨੇ ਆਪਣਾ ਪ੍ਰਭਾਵ ਪਾਇਆ, ਸ਼ਬਦ ਨੇ ਉਸ ਦੀ ਸਾਰੀ ਇੱਜ਼ਤ ਰੱਖ ਲਈ (ਉਸ ਨੂੰ

ਵਿਕਾਰਾਂ ਦੇ ਵਹੇ ਚੜ੍ਹਨ ਤੋਂ ਬਚਾ ਲਿਆ) ।੩।

ਹੇ ਪ੍ਰਭੂ ! ਤੂੰ ਸਾਡਾ ਮਾਲਕ ਹੈਂ, ਤੂੰ ਗੁਣਾਂ ਦਾ ਖਜ਼ਾਨਾ ਹੈਂ, ਤੂੰ ਭੁੰਘੇ ਜਿਗਰੇ ਵਾਲਾ ਹੈਂ । ਜਦੋਂ ਤੂੰ ਪੂਰਨਾ ਦੇਂਦਾ ਹੈਂ ਤਦੋਂ ਹੀ ਮੈਂ ਤੇਰੀ ਸਿਫਤਿ ਸਾਲਾਹ ਕਰ ਸਕਦਾ ਹਾਂ । ਹੇ ਨਾਨਕ ! ਸਦਾ-ਬਿਰ ਪ੍ਰਭੂ ਦਾ ਨਾਮ ਜਪਿਆ ਕਰ, ਇਹੀ ਸਦਾ ਹਾਮੀ ਭਰਨ ਵਾਲਾ ਹੈ । ਪ੍ਰਭੂ ਆਪਣੇ ਸੇਵਕ ਦੀ (ਸਦਾ) ਇੱਜ਼ਤ ਰੱਖਦਾ ਆਇਆ ਹੈ । ੪ ।
।੬।੫੬।

ਸੋਰਠਿ ਮਹਲਾ ੫ ॥ ਵਿਚਿ ਕਰਤਾ ਪੁਰਖੁ ਖਲੋਆ ॥ ਵਾਲੁ ਨ ਵਿੰਗਾ ਹੋਆ ॥ ਮਜਨੁ ਗੁਰਿ ਆਂਦਾ ਰਾਸੇ ॥ ਜਪਿ ਹਰਿ ਹਰਿ ਕਿਲਵਿਖ ਨਾਸੇ ॥ ੧ ॥ ਸੰਤਹੁ ਰਾਮ ਦਾਸ ਸਰੋਵਰੁ ਨੀਕਾ ॥ ਜੋ ਨਾਵੈ ਸੋ ਕੁਲੁ ਤਰਾਵੈ ਉਧਾਰੁ ਹੋਆ ਹੈ ਜੀ ਕਾ ॥ ੧ ॥ ਰਹਾਉ ॥ ਜੈਜੈਕਾਰੁ ਜਗੁ ਗਾਵੈ ॥ ਮਨਿ ਚਿੰਦਿਅੜੇ ਫਲ ਪਾਵੈ ॥ ਸਹੀ ਸਲਾਮਤਿ ਨਾਇ ਆਏ ॥ ਅਪਣਾ ਪ੍ਰਭੂ ਧਿਆਏ ॥ ੨ ॥ ਸੰਤ ਸਰੋਵਰਿ ਨਾਵੈ ॥ ਸੋ ਜਨੁ ਪਰਮ ਗਤਿ ਪਾਵੈ ॥ ਮਰੈ ਨ ਆਵੈ ਜਾਈ ॥ ਹਰਿ ਹਰਿ ਨਾਮੁ ਧਿਆਈ ॥ ੩ ॥ ਇਹੁ ਬ੍ਰਹਮ ਬਿਚਾਰੁ ਸੁ ਜਾਨੈ ॥ ਜਿਸੁ ਦਇਆਲੁ ਹੋਇ ਭਗਵਾਨੈ ॥ ਬਾਬਾ ਨਾਨਕ ਪ੍ਰਭ ਸਰਣਾਈ ॥ ਸਭ ਚਿੰਤਾ ਗਣਤ ਮਿਟਾਈ ॥ ੪ ॥ ੫ ॥ [ਪੰਨਾ ੬੨੩]

ਪਦ ਅਰਥ :- ਕਰਤਾ—ਕਰਤਾਰ । ਪੁਰਖੁ—ਸਰਬ-ਵਿਆਪਕ । ਵਿਚਿ ਖਲੋਆ—ਆਪ ਸਹੈਤਾ ਕਰਦਾ ਹੈ । ਵਾਲੁ ਨ ਵਿੰਗਾ ਹੋਆ—ਰਤਾ ਭੀ ਨੁਕਸਾਨ ਨਹੀਂ ਹੁੰਦਾ । ਮਜਨੁ—ਇਸਨਾਨ, ਰਾਮ ਦੇ ਦਾਸਾਂ ਦੇ ਸਰੋਵਰ ਵਿਚ ਇਸਨਾਨ, ਨਾਮ-ਜਲ ਨਾਲ ਆਤਮਕ ਇਸਨਾਨ । ਗੁਰਿ—ਗੁਰੂ ਨੇ । ਆਂਦਾ ਰਾਸੇ—ਰਾਸਿ ਆਂਦਾ, ਸਫਲ ਕਰ ਦਿੱਤਾ । ਜਪਿ—ਜਪ ਕੇ । ਕਿਲਵਿਖ—ਪਾਪ । ੧।

ਰਾਮ ਦਾਸ ਸਰੋਵਰੁ—ਰਾਮ ਦੇ ਦਾਸਾਂ ਦਾ ਸਰੋਵਰੁ, ਸਾਧ ਸੰਗਤਿ । ਨੀਕਾ—ਚੰਗਾ, ਸੋਹਣਾ । ਨਾਵੈ—ਨਾਵੇ, ਇਸਨਾਨ ਕਰਦਾ ਹੈ । ਉਧਾਰੁ—ਪਾਰ-ਉਤਾਰਾ । ਜੀ ਕਾ—ਜਿੰਦ ਦਾ । ੧। ਰਹਾਉ ।

ਜੈਜੈਕਾਰੁ—ਸੋਭਾ । ਜਗੁ—ਜਗਤ । ਮਨਿ—ਮਨ ਵਿਚ । ਚਿੰਦਿਅੜੇ—ਚਿਤਵੇ ਹੋਏ । ਸਹੀ ਸਲਾਮਤਿ—ਆਤਮਕ ਜੀਵਨ ਨੂੰ ਪੂਰਨ ਤੌਰ ਤੇ ਬਚਾ ਕੇ । ਨਾਇ—ਨਾਇ, ਇਸਨਾਨ ਕਰ ਕੇ । ੨।

ਸੰਤ ਸਰੋਵਰਿ—ਸੰਤਾਂ ਦੇ ਸਰੋਵਰ ਵਿਚ, ਸਾਧ ਸੰਗਤਿ ਵਿਚ । ਨਾਵੈ—ਨਾਵੇ । ਪਰਮ ਗਤਿ—ਸਭ ਤੋਂ ਉਚੀ ਆਤਮਕ ਅਵਸਥਾ । ਨ ਆਵੈ ਜਾਈ—ਨ ਆਵੇ ਨ ਜਾਈ,

ਜੰਮਦਾ ਮਰਦਾ ਨਹੀਂ । ੩ ।

ਬੁਹਮ ਬਿਚਾਰੁ—ਪਰਮਾਤਮਾ ਨਾਲ ਸਾਂਝ ਦੀ ਸੋਚ । ਸੁ—ਉਹ ਮਨੁੱਖ । ਬਾਬਾ—ਹੇ
ਭਾਈ ! ਨਾਨਕ—ਹੇ ਨਾਨਕ ! ਗਣਤ—ਗਿਣਤੀ, ਫਿਕਰ । ੪।

ਅਰਥ :-ਹੇ ਸੰਤ ਜਨੋ ! ਸਾਧ ਸੰਗਤਿ (ਇਕ) ਸੁੰਦਰ (ਅਸਥਾਨ) ਹੈ । ਜੇਹੜਾ
ਮਨੁੱਖ (ਸਾਧ ਸੰਗਤਿ ਵਿਚ) ਆਤਮਕ ਇਸ਼ਨਾਨ ਕਰਦਾ ਹੈ (ਮਨ ਨੂੰ ਨਾਮ-ਜਲ ਨਾਲ
ਪਵਿਤ੍ਰ ਕਰਦਾ ਹੈ), ਉਸ ਦੀ ਜਿੰਦ ਦਾ (ਵਿਕਾਰਾਂ ਤੋਂ) ਪਾਰ-ਉਤਾਰਾ ਹੋ ਜਾਂਦਾ ਹੈ, ਉਹ
ਆਪਣੀ ਸਾਰੀ ਕੁਲ ਨੂੰ ਭੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ੧। ਰਹਾਉ ।

(ਹੇ ਭਾਈ ! ਸਾਧ ਸੰਗਤਿ ਵਿਚ ਜਿਸ ਮਨੁੱਖ ਦਾ) ਆਤਮਕ ਇਸ਼ਨਾਨ ਗੁਰੂ ਨੇ
ਸਫਲ ਕਰ ਦਿੱਤਾ, ਉਹ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪ ਜਪ ਕੇ (ਆਪਣੇ ਸਾਰੇ)
ਪਾਪ ਨਾਸ ਕਰ ਲੈਂਦਾ ਹੈ । ਸਰਬ-ਵਿਆਪਕ ਕਰਤਾਰ ਆਪ ਉਸ ਦੀ ਸਹੇਤਾ ਕਰਦਾ
ਹੈ, (ਉਸ ਦੀ ਆਤਮਕ ਰਾਸਿ-ਪੂੰਜੀ ਦਾ) ਰਤਾ ਭਰ ਭੀ ਨੁਕਸਾਨ ਨਹੀਂ ਹੁੰਦਾ । ੧।

ਹੇ ਭਾਈ ! (ਜੇਹੜਾ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ ਟਿਕ ਕੇ) ਆਪਣੇ
ਪਰਮਾਤਮਾ ਦਾ ਆਰਾਧਨ ਕਰਦਾ ਹੈ, (ਉਹ ਮਨੁੱਖ ਇਸ ਸਤਸੰਗ-ਸਰੋਵਰ ਵਿਚ
ਆਤਮਕ) ਇਸ਼ਨਾਨ ਕਰ ਕੇ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਪੂਰਨ ਤੌਰ
ਤੇ ਬਚਾ ਲੈਂਦਾ ਹੈ । ਸਾਰਾ ਜਗਤ ਉਸ ਦੀ ਸੋਭਾ ਦਾ ਗੀਤ ਗਾਂਦਾ ਹੈ, ਉਹ ਮਨੁੱਖ ਮਨ-
ਚਿਤਵੇ ਫਲ ਹਾਸਲ ਕਰ ਲੈਂਦਾ ਹੈ । ੨।

ਹੇ ਭਾਈ ! ਜੇਹੜਾ ਮਨੁੱਖ ਸੰਤਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ) ਆਤਮਕ
ਇਸ਼ਨਾਨ ਕਰਦਾ ਹੈ, ਉਹ ਮਨੁੱਖ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰ
ਲੈਂਦਾ ਹੈ । ਜੇਹੜਾ ਮਨੁੱਖ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ, ਉਹ ਜਨਮ
ਮਰਨ ਦੇ ਗੋੜ ਵਿਚ ਨਹੀਂ ਪੈਂਦਾ । ੩।

ਹੇ ਭਾਈ ! ਪਰਮਾਤਮਾ ਨਾਲ ਮਿਲਾਪ ਦੀ ਇਸ ਵਿਚਾਰ ਨੂੰ ਉਹ ਮਨੁੱਖ ਸਮਝਦਾ
ਹੈ, ਜਿਸ ਉੱਤੇ ਪਰਮਾਤਮਾ ਆਪ ਦਇਆਵਾਨ ਹੁੰਦਾ ਹੈ । ਹੇ ਨਾਨਕ ! (ਆਖ—)
ਹੇ ਭਾਈ ! ਜੇਹੜਾ ਮਨੁੱਖ ਪਰਮਾਤਮਾ ਦੀ ਸ਼ਰਨ ਪਿਆ ਰਹਿੰਦਾ ਹੈ, ਉਹ ਆਪਣਾ
ਹਰੇਕ ਕਿਸਮ ਦਾ ਚਿੰਤਾ-ਫਿਕਰ ਦੂਰ ਕਰ ਲੈਂਦਾ ਹੈ । ੪ । ੭ । ੫੭ ।

ਸੋਰਠਿ ਮਹਲਾ ੫ ॥ ਪਾਰਬ੍ਰਹਮਿ ਨਿਬਾਹੀ ਪੂਰੀ ॥ ਕਾਈ ਬਾਤ ਨ
ਰਹੀਆ ਉਰੀ ॥ ਗੁਰਿ ਚਰਨ ਲਾਇ ਨਿਸਤਾਰੇ ॥ ਹਰਿ ਹਠਿ ਨਾਮੁ ਸਮਾਰੇ ॥

੧॥ ਅਪਨੇ ਦਾਸ ਕਾ ਸਦਾ ਰਖਵਾਲਾ ॥ ਕਰਿ ਕਿਰਪਾ ਅਪੁਨੇ ਕਰਿ
ਰਾਖੇ ਮਾਤ ਪਿਤਾ ਜਿਉ ਪਾਲਾ ॥੧॥ ਰਹਾਉ॥ ਵਡਭਾਗੀ ਸਤਿਗੁਰੁ ਪਾਇਆ॥
ਜਿਨਿ ਜਮ ਕਾ ਪੰਸੁ ਮਿਟਾਇਆ ॥ ਹਰਿ ਭਗਤਿ ਭਾਇ ਚਿਤੁ ਲਾਗਾ ॥

ਜਪਿ ਜੀਵਹਿ ਸੇ ਵਡਭਾਗਾ ॥ ੨ ॥ ਹਰਿ ਅੰਮ੍ਰਿਤ ਬਾਣੀ ਗਾਵੈ ॥ ਸਾਧਾ
ਕੀ ਧੂਰੀ ਨਾਵੈ ॥ ਅਪੁਨਾ ਨਾਮੁ ਆਪੇ ਦੀਆ ॥ ਪ੍ਰਭੁ ਕਰਣਹਾਰ ਰਖਿ
ਲੀਆ ॥ ੩ ॥ ਹਰਿ ਦਰਸਨ ਪ੍ਰਾਨ ਅਧਾਰਾ ॥ ਇਹੁ ਪੂਰਨ ਬਿਮਲ
ਬੀਚਾਰਾ ॥ ਕਰਿ ਕਿਰਪਾ ਅੰਤਰਜਾਮੀ ॥ ਦਾਸ ਨਾਨਕ ਸਰਣਿ ਸੁਆਮੀ ॥
੪॥੮॥੫੮॥ [ਪੰਨਾ ੬੨੩]

ਪਦ ਅਰਥ :- ਪਾਰਬ੍ਰਹਮਿ-ਪਾਰਬ੍ਰਹਮ ਨੇ। ਉਰੀ-ਉਣੀ, ਘੱਟ। ਗੁਰਿ-ਗੁਰੂ
ਨੇ। ਨਿਸਤਾਰੇ-(ਸੰਸਾਰ ਸਾਗਰ ਤੋਂ) ਪਾਰ ਲੰਘਾ ਦਿੱਤੇ। ਸਮੁਦੇ-ਸੰਭਾਲਦਾ ਹੈ,
ਹਿਰਦੇ ਵਿਚ ਵਸਾਈ ਰੱਖਦਾ ਹੈ। ੧।

ਕਰਿ-ਬਣਾ ਕੇ। ਜਿਉ-ਜਿਉਂ, ਵਾਂਗ। ੧। ਰਹਾਉ।

ਵਡਭਾਗੀ-ਵਡੇ ਭਾਗਾਂ ਵਾਲਿਆਂ ਨੇ। ਜਿਨਿ-ਜਿਸ (ਗੁਰੂ) ਨੇ। ਪੰਥੁ-ਰਸਤਾ।
ਭਾਇ-ਪਿਆਰ ਵਿਚ। ਜੀਵਹਿ-ਜੀਉਂਦੇ ਹਨ, ਆਤਮਕ ਜੀਵਨ ਪ੍ਰਾਪਤ ਕਰਦੇ ਹਨ
। ੨।

ਅੰਮ੍ਰਿਤ-ਆਤਮਕ ਜੀਵਨ ਦੇਣ ਵਾਲੀ। ਨਾਵੈ-ਨਾਵੈ। ਆਪੇ-ਆਪ ਹੀ। ੩।

ਆਧਾਰਾ-ਆਸਰਾ। ਬਿਮਲ-ਸੁੱਧ, ਪਵਿਤ੍ਰ। ਅੰਤਰਜਾਮੀ-ਹੇ ਹਰੇਕ ਦੇ ਦਿਲ
ਦੀ ਜਾਣਨ ਵਾਲੇ! ੪।

ਅਰਥ :- ਹੇ ਭਾਈ! ਪਰਮਾਤਮਾ ਆਪਣੇ ਸੇਵਕ ਦਾ ਸਦਾ ਰਾਖਾ ਬਣਿਆ
ਰਹਿੰਦਾ ਹੈ। ਜਿਵੇਂ ਮਾਪੇ (ਬੱਚਿਆਂ ਨੂੰ) ਪਾਲਦੇ ਹਨ, ਤਿਵੇਂ ਪ੍ਰਭੂ ਕਿਰਪਾ ਕਰ ਕੇ
ਆਪਣੇ ਸੇਵਕਾਂ ਨੂੰ ਆਪਣੇ ਬਣਾਈ ਰੱਖਦਾ ਹੈ। ੧। ਰਹਾਉ।

(ਹੇ ਭਾਈ! ਸਦਾ ਤੋਂ ਹੀ) ਪਰਮਾਤਮਾ ਨੇ ਆਪਣੇ ਸੇਵਕ ਨਾਲ ਪ੍ਰੀਤਿ ਤੋੜ
ਤਕ ਲਿਬਾਹੀ ਹੈ। ਸੇਵਕ ਨੂੰ ਕਿਸੇ ਗੱਲੇ ਕੋਈ ਕਮੀ ਨਹੀਂ ਰਹਿੰਦੀ। ਸੇਵਕ ਸਦਾ ਪਰਮਾ-
ਤਮਾ ਦਾ ਨਾਮ ਆਪਣੇ ਹਿਰਦੇ ਵਿਚ-ਸੰਭਾਲ ਰੱਖਦਾ ਹੈ। ਗੁਰੂ ਨੇ (ਸੇਵਕਾਂ ਨੂੰ ਸਦਾ
ਹੀ) ਚਰਨੀਂ ਲਾ ਕੇ (ਸੰਸਾਰ ਸਮੁੰਦਰ ਤੋਂ) ਪਾਰ ਲੰਘਾਇਆ ਹੈ। ੧।

ਹੇ ਭਾਈ! ਵਡੇ ਭਾਗਾਂ ਵਾਲੇ ਮਨੁੱਖਾਂ ਨੇ (ਉਹ) ਗੁਰੂ ਲੱਭ ਲਿਆ, ਜਿਸ (ਗੁਰੂ)
ਨੇ (ਉਹਨਾਂ ਵਾਸਤੇ) ਜਮ ਦੇ ਦੇਸ ਨੂੰ ਲੈ ਜਾਣ ਵਾਲਾ ਰਸਤਾ ਮਿਟਾ ਦਿੱਤਾ (ਕਿਉਂਕਿ
ਗੁਰੂ ਦੀ ਕਿਰਪਾ ਨਾਲ) ਉਹਨਾਂ ਦਾ ਮਨ ਪਰਮਾਤਮਾ ਦੀ ਭਗਤੀ ਵਿਚ ਪ੍ਰਭੂ ਦੇ ਪ੍ਰੇਮ
ਵਿਚ ਮਗਨ ਰਹਿੰਦਾ ਹੈ। ਉਹ ਵਡ-ਭਾਗੀ ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ
ਆਤਮਕ ਜੀਵਨ ਪ੍ਰਾਪਤ ਕਰ ਲੈਂਦੇ ਹਨ। ੨।

(ਹੇ ਭਾਈ! ਪਰਮਾਤਮਾ ਦਾ ਸੇਵਕ) ਪਰਮਾਤਮਾ ਦੀ ਆਤਮਕ ਜੀਵਨ ਦੇਣ

ਵਾਲੀ ਬਾਣੀ ਗਾਂਦਾ ਰਹਿੰਦਾ ਹੈ, ਸੇਵਕ ਗੁਰਮੁਖਾਂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਕਰਦਾ ਰਹਿੰਦਾ ਹੈ (ਆਪਾ-ਭਾਵ ਮਿਟਾ ਕੇ ਸੰਤ ਜਨਾਂ ਦੀ ਸ਼ਰਨ ਪਿਆ ਰਹਿੰਦਾ ਹੈ) । ਪਰਮਾਤਮਾ ਨੇ ਆਪ ਹੀ (ਆਪਣੇ ਸੇਵਕ ਨੂੰ) ਆਪਣਾ ਨਾਮ ਬਖਸ਼ਿਆ ਹੈ, ਸਿਰਜਣ-ਹਾਰ ਪ੍ਰਭੂ ਨੇ ਆਪ ਹੀ (ਸਦਾ ਤੋਂ ਆਪਣੇ ਸੇਵਕ ਨੂੰ ਵਿਕਾਰਾਂ ਤੋਂ) ਬਚਾਇਆ ਹੈ । ੩।

ਹੇ ਭਾਈ ! (ਪ੍ਰਭੂ ਦੇ ਸੇਵਕ ਦਾ) ਇਹ ਪਵਿਤ੍ਰ ਤੇ ਪੂਰਨ ਵਿਚਾਰ ਬਣਿਆ ਰਹਿੰਦਾ ਹੈ ਕਿ ਪਰਮਾਤਮਾ ਦਾ ਦਰਸ਼ਨ ਹੀ (ਸੇਵਕ ਦੀ) ਜ਼ਿੰਦਗੀ ਦਾ ਆਸਰਾ ਹੈ । ਹੇ ਦਾਸ ਨਾਨਕ ! (ਤੂੰ ਭੀ ਪ੍ਰਭੂ ਦਰ ਤੇ ਅਰਦਾਸ ਕਰ, ਤੇ, ਆਖ—) ਹੇ ਸਭ ਦੇ ਦਿਲਾਂ ਦੀ ਜਾਣਨ ਵਾਲੇ ! ਹੇ ਸੁਆਮੀ ! (ਮੇਰੇ ਉਤੇ) ਮੇਰ ਕਰ, ਮੈਂ ਤੇਰੀ ਸਰਨ ਆਇਆ ਹਾਂ । ੪। ੮। ੫੮ ।

ਸੋਰਠਿ ਮਹਲਾ ੫ ॥ ਗੁਰਿ ਪੂਰੈ ਚਰਨੀ ਲਾਇਆ ॥ ਹਰਿ ਸੰਗਿ ਸਹਾਈ ਪਾਇਆ ॥ ਜਹ ਜਾਈਐ ਤਹਾ ਸੁਹੇਲੇ ॥ ਕਰਿ ਕਿਰਪਾ ਪ੍ਰਭਿ ਮੇਲੇ ॥ ੧ ॥ ਹਰਿ ਗੁਣ ਗਾਵਹੁ ਸਦਾ ਸੁਭਾਈ ॥ ਮਨਚਿੰਦੇ ਸਗਲੇ ਫਲ ਪਾਵਹੁ ਜੀਅ ਕੈ ਸੰਗਿ ਸਹਾਈ ॥ ੧ ॥ ਰਹਾਉ ॥ ਨਾਰਾਇਣ ਪ੍ਰਾਣ ਅਧਾਰਾ ॥ ਹਮ ਸੰਤ ਜਨਾਂ ਰੇਨਾਰਾ ॥ ਪਤਿਤ ਪੁਨੀਤ ਕਰਿ ਲੀਨੇ ॥ ਕਰਿ ਕਿਰਪਾ ਹਰਿ ਜਸੁ ਦੀਨੇ ॥ ੨ ॥ ਪਾਰਬ੍ਰਹਮੁ ਕਰੇ ਪ੍ਰਤਿਪਾਲਾ ॥ ਸਦ ਜੀਅ ਸੰਗਿ ਰਖਵਾਲਾ ॥ ਹਰਿ ਦਿਨੁ ਰੈਣਿ ਕੀਰਤਨੁ ਗਾਈਐ ॥ ਬਹੁੜਿ ਨ ਜੋਨੀ ਪਾਈਐ ॥ ੩ ॥ ਜਿਸੁ ਦੇਵੈ ਪੁਰਖੁ ਬਿਧਾਤਾ ॥ ਹਰਿ ਰਸੁ ਤਿਨ ਹੀ ਜਾਤਾ ॥ ਜਮ ਕੰਕਰੁ ਨੇੜਿ ਨ ਆਇਆ ॥ ਸੁਖੁ ਨਾਨਕ ਸਰਣੀ ਪਾਇਆ ॥ ੪ ॥ ੯ ॥ ੫੯ ॥ [ਪੰਨਾ ੬੨੩]

ਪਦ ਅਰਥ :—ਗੁਰਿ ਪੂਰੈ—ਪੂਰੇ ਗੁਰੂ ਨੇ । ਸੰਗਿ—(ਆਪਣੇ) ਨਾਲ । ਸਹਾਈ—ਮਦਦਗਾਰ, ਸਾਥੀ । ਜਹ—ਜਿੱਥੇ । ਸੁਹੇਲੇ—ਸੁਖੀ । ਪ੍ਰਭਿ—ਪ੍ਰਭੂ ਨੇ । ੧ ।

ਸੁਭਾਈ—ਸੁਭਾਇ, ਪਿਆਰ ਨਾਲ । ਮਨਚਿੰਦੇ—ਮਨ-ਇੱਛਤ, ਮਨ-ਮੰਗੇ । ਸਗਲੇ—ਸਾਰੇ । ਜੀਅ ਕੈ ਸੰਗਿ—ਜਿੰਦ ਦੇ ਨਾਲ । ੧ । ਰਹਾਉ ।

ਹਮ—ਅਸੀ, ਮੈਂ । ਰੇਨਾਰਾ—ਰੇਣ, ਚਰਨ-ਧੂੜ । ਅਧਾਰਾ—ਆਸਰਾ । ਪਤਿਤ—ਵਿਕਾਰਾਂ ਵਿਚ ਡਿੱਗੇ ਹੋਏ । ਪੁਨੀਤ—ਪਵਿਤ੍ਰ । ਜਸੁ—ਸਿਫਤਿ ਸਾਲਾਹ । ੨ ।

ਸਦ—ਸਦਾ । ਰੈਣਿ—ਰਾਤ । ਬਹੁੜਿ—ਮੁੜ । ੩ ।

ਬਿਧਾਤਾ—ਕਰਤਾਰ, ਰਚਨਹਾਰ । ਰਸੁ—ਸੁਆਦ । ਤਿਨ ਹੀ—ਤਿਨਿ ਹੀ, ਉਸ ਮਨੁੱਖ ਨੇ ਹੀ [ਲਫਜ਼ 'ਤਿਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ

ਹੈ] । ਜਮ ਕੰਕਰੁ—[ਕਿੰਕਰੁ—ਕਿੰਕਰ] ਜਮ ਦਾ ਸੇਵਕ, ਜਮ-ਦੂਤ । ੪ ।

ਅਰਥ :-ਹੇ ਭਾਈ ! ਸਦਾ ਪਿਆਰ ਨਾਲ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ । (ਸਿਫਤਿ ਸਾਲਾਹ ਦੀ ਬਰਕਤਿ ਨਾਲ) ਮਨ-ਮੰਗੋ ਫਲ (ਪ੍ਰਭੂ ਦੇ ਦਰ ਤੋਂ) ਪ੍ਰਾਪਤ ਕਰਦੇ ਰਹੋਗੇ, ਪਰਮਾਤਮਾ ਜਿੰਦ ਦੇ ਨਾਲ (ਵੱਸਦਾ) ਸਾਥੀ (ਪ੍ਰਤੀਤ ਹੁੰਦਾ ਰਹੇਗਾ) । ੧ । ਰਹਾਉ ।

(ਹੇ ਭਾਈ ! ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ (ਪਰਮਾਤਮਾ ਦੇ) ਚਰਨਾਂ ਵਿਚ ਜੋੜ ਦਿੱਤਾ, ਉਸ ਨੇ ਉਹ ਪਰਮਾਤਮਾ ਲੱਭ ਲਿਆ ਜੋ ਹਰ ਵੇਲੇ ਅੰਗ-ਸੰਗ ਵੱਸਦਾ ਹੈ, ਤੇ, (ਜਿੰਦ ਦਾ) ਮਦਦਗਾਰ ਹੈ । (ਜੇ ਪ੍ਰਭੂ-ਚਰਨਾਂ ਵਿਚ ਜੁੜੇ ਰਹੀਏ, ਤਾਂ) ਜਿੱਥੇ ਭੀ ਜਾਈਏ, ਉੱਥੇ ਹੀ ਸੁਖੀ ਰਹਿ ਸਕੀਦਾ ਹੈ (ਪਰ ਜਿਨ੍ਹਾਂ ਨੂੰ ਚਰਨਾਂ ਵਿਚ ਮਿਲਾਇਆ ਹੈ) ਪ੍ਰਭੂ ਨੇ (ਆਪ ਹੀ) ਕਿਰਪਾ ਕਰ ਕੇ ਮਿਲਾਇਆ ਹੈ । ੧ ।

ਹੇ ਭਾਈ ! ਮੈਂ ਤਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਬਣਿਆ ਰਹਿੰਦਾ ਹਾਂ, (ਸੰਤ ਜਨਾਂ ਦੀ ਕਿਰਪਾ ਨਾਲ) ਪਰਮਾਤਮਾ ਜਿੰਦ ਦਾ ਆਸਰਾ (ਪ੍ਰਤੀਤ ਹੁੰਦਾ ਰਹਿੰਦਾ ਹੈ) । ਸੰਤ ਜਨ ਕਿਰਪਾ ਕਰ ਕੇ ਪਰਮਾਤਮਾ ਦੀ ਸਿਫਤਿ ਸਾਲਾਹ ਦੀ ਦਾਤਿ ਦੇਂਦੇ ਹਨ, (ਅਤੇ ਇਸ ਤਰ੍ਹਾਂ) ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ (ਭੀ) ਪਵਿਤ੍ਰ ਜੀਵਨ ਵਾਲਾ ਬਣਾ ਲੈਂਦੇ ਹਨ । ੨ ।

ਹੇ ਭਾਈ ! ਦਿਨ ਰਾਤ (ਹਰ ਵੇਲੇ) ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾਂਦੇ ਰਹਿਣਾ ਚਾਹੀਦਾ ਹੈ, (ਸਿਫਤਿ ਸਾਲਾਹ ਦੀ ਬਰਕਤਿ ਨਾਲ) ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪਈਦਾ । ਪਰਮਾਤਮਾ ਆਪ (ਸਿਫਤਿ ਸਾਲਾਹ ਕਰਨ ਵਾਲਿਆਂ ਦੀ) ਰਾਖੀ ਕਰਦਾ ਹੈ, ਸਦਾ ਉਹਨਾਂ ਦੀ ਜਿੰਦ ਦੇ ਨਾਲ ਰਾਖਾ ਬਣਿਆ ਰਹਿੰਦਾ ਹੈ । ੩ ।

(ਪਰ,) ਹੇ ਨਾਨਕ ! ਉਸ ਮਨੁੱਖ ਨੇ ਹੀ ਪਰਮਾਤਮਾ ਦੇ ਨਾਮ ਦਾ ਸੁਆਦ ਸਮਝਿਆ ਹੈ (ਕਦਰ ਜਾਣੀ ਹੈ), ਜਿਸ ਨੂੰ ਸਿਰਜਣਹਾਰ ਸਰਬ-ਵਿਆਪਕ ਪ੍ਰਭੂ ਆਪ (ਇਹ ਦਾਤਿ) ਦੇਂਦਾ ਹੈ । ਪਰਮਾਤਮਾ ਦੀ ਸ਼ਰਨ ਪਿਆ ਰਹਿ ਕੇ ਉਹ ਆਤਮਕ ਆਨੰਦ ਮਾਣਦਾ ਰਹਿੰਦਾ ਹੈ । ਜਮ-ਦੂਤ ਭੀ ਉਸ ਦੇ ਨੇੜੇ ਨਹੀਂ ਢੁਕਦਾ । ੪ । ੯ । ਪ੬ ।

ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੂ ਰਵਿ ਰਹਿਆ
ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਖਾਰਬ੍ਰਹਮ ਵਿਟਹੁ
ਕੁਰਬਾਨਾ ॥ ੧ ॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਬਿਘਨੁ ਨ ਲਾਗੈ
ਤਿਲ ਕਾ ਕੈਈ ਕਾਰਜ ਸਗਲ ਸਵਾਰੇ ॥ ੧ ॥ ਰਹਾਉ ॥ ਮਿਲਿ ਸਾਧੂ
ਦੁਰਮਤਿ ਖੋਏ ॥ ਪਤਿਤ ਪੁਨੀਤ ਸਭ ਹੋਏ ॥ ਰਾਮਦਾਸ ਸਹੋਵਰਿ ਨਾਤੇ ॥

ਸਭ ਲਾਥੇ ਪਾਪ ਕਮਾਤੇ ॥ ੨ ॥ ਗੁਣ ਗੋਬਿੰਦ ਨਿਤ ਗਾਈਐ ॥ ਸਾਧ
ਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ
ਧਿਆਏ ॥ ੩ ॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥
ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥
੪ ॥ ੧੦ ॥ ੬੦ ॥ [ਪੰਨਾ ੬੨੪]

ਪਦ ਅਰਥ :—ਗੁਰਿ ਪੂਰੈ—ਪੂਰੇ ਗੁਰੂ ਨੇ। ਪੂਰੀ—ਸਫਲਤਾ। ਭਰਪੂਰੀ—ਹਰ ਥਾਂ
ਮੌਜੂਦ। ਖੋਮ ਕੁਸਲ—ਆਤਮਕ ਸੁਖ ਆਨੰਦ। ਵਿਟਹੁ—ਤੋਂ। ੧।

ਰਿਦ—ਰਿਦੈ, ਹਿਰਦੈ ਵਿਚ। ਤਿਲ ਕਾ—ਤਿਲ ਜਿਤਨਾ ਭੀ, ਰਤਾ ਭੀ। ਸਗਲ—
ਸਾਰੇ। ੧। ਰਹਾਉ।

ਮਿਲਿ ਸਾਧੂ—ਗੁਰੂ ਨੂੰ ਮਿਲ ਕੇ। ਦੁਰਮਤਿ—ਖੋਟੀ ਅਕਲ। ਪਤਿਤ—ਵਿਕਾਰਾਂ
ਵਿਚ ਡਿੱਗੇ ਹੋਏ। ਪੁਨੀਤ—ਪਵਿਤ੍ਰ। ਰਾਮਦਾਸ ਸਰੋਵਰਿ—ਰਾਮ ਦੇ ਦਾਸਾਂ ਦੇ ਸਰੋਵਰ
ਵਿਚ, ਸਾਧ ਸੰਗਤਿ ਵਿਚ। ਨਾਤੇ—ਨ੍ਰਾਤੇ, ਇਸ਼ਨਾਨ ਕੀਤਾ। ੨।

ਸਾਧ ਸੰਗਿ—ਸਾਧ ਸੰਗਤਿ ਵਿਚ। ਮਨ ਬਾਂਛਤ—ਮਨ-ਇੱਛੇ। ਰਿਦੈ—ਹਿਰਦੈ
ਵਿਚ। ੩।

ਪਰਮਾਨੰਦਾ—ਸਭ ਤੋਂ ਉੱਚੇ ਆਨੰਦ ਦਾ ਮਾਲਕ ਪ੍ਰਭੂ। ਬਿਰਦੁ—ਮੁੱਢ-ਕਦੀਮਾਂ ਦਾ
ਸੁਭਾਉ। ੪।

ਅਰਥ:—ਹੇ ਭਾਈ! ਜਿਸ ਮਨੁੱਖ ਨੇ ਗੁਰੂ ਦੇ ਕੋਲਫੁਲ ਵਰਗੇ ਕੋਮਲ ਚਰਨ ਆਪਣੇ
ਹਿਰਦੈ ਵਿਚ ਵਸਾ ਲਏ, (ਉਸ ਦੀ ਜ਼ਿੰਦਗੀ ਦੇ ਰਸਤੇ ਵਿਚ) ਰਤਾ ਭਰ ਭੀ ਕੋਈ ਕੁਕਾਵਟ
ਨਹੀਂ ਆਉਂਦੀ। ਗੁਰੂ ਉਸ ਦੇ ਸਾਰੇ ਕੰਮ ਸਵਾਰ ਦੇਂਦਾ ਹੈ। ੧। ਰਹਾਉ।

ਹੇ ਭਾਈ! ਪੂਰੇ ਗੁਰੂ ਨੇ (ਮੈਨੂੰ ਆਤਮਕ ਜੀਵਨ ਵਿਚ) ਸਫਲਤਾ ਦਿੱਤੀ ਹੈ,
(ਮੈਨੂੰ) ਪਰਮਾਤਮਾ ਹਰ ਥਾਂ ਵਿਆਪਕ ਵਿੱਸ ਰਿਹਾ ਹੈ। ਮੇਰੇ ਅੰਦਰ ਆਤਮਕ ਸੁਖ
ਆਨੰਦ ਬਣ ਗਿਆ ਹੈ—ਇਹ ਹੈ ਇਸ਼ਨਾਨ (ਜੋ ਮੈਂ ਗੁਰੂ-ਸਰ ਵਿਚ ਕੀਤਾ ਹੈ)। ਮੈਂ
ਪਰਮਾਤਮਾ ਤੋਂ ਸਦਕੇ ਜਾਂਦਾ ਹਾਂ (ਜਿਸ ਨੇ ਮੈਨੂੰ ਗੁਰੂ ਮਿਲਾ ਦਿੱਤਾ ਹੈ)। ੧।

ਹੇ ਭਾਈ! ਗੁਰੂ ਨੂੰ ਮਿਲ ਕੇ ਮਨੁੱਖ ਖੋਟੀ ਮਤਿ ਦੂਰ ਕਰ ਲੈਂਦਾ ਹੈ। ਵਿਕਾਰੀ
ਮਨੁੱਖ ਭੀ ਗੁਰੂ ਨੂੰ ਮਿਲ ਕੇ ਪਵਿਤ੍ਰ ਜੀਵਨ ਵਾਲੇ ਹੋ ਜਾਂਦੇ ਹਨ। ਜੇਹੜੇ ਭੀ ਮਨੁੱਖ ਰਾਮ
ਦੇ ਦਾਸਾਂ ਦੇ ਸਰੋਵਰ, ਵਿਚ (ਗੁਰੂ ਦੀ ਸੰਗਤਿ ਵਿਚ ਆਤਮਕ) ਇਸ਼ਨਾਨ ਕਰਦੇ ਹਨ
(ਮਨ ਨੂੰ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਨਾਲ ਇਸ਼ਨਾਨ ਕਰਾਂਦੇ ਹਨ) ਉਹਨਾਂ
ਦੇ ਸਾਰੇ (ਪਿਛਲੇ) ਕਮਾਏ ਹੋਏ ਪਾਪ ਲਹਿ ਜਾਂਦੇ ਹਨ। ੨।

ਜੇ ਭਾਈ ! ਗੁਰੂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਨਾ
ਚਾਹੀਦਾ ਹੈ, ਸਦਾ ਪ੍ਰਭੂ ਦੀ ਸਿਫਤਿ ਸਾਲਾਹ ਦੇ ਗੀਤ ਗਾਣੇ ਚਾਹੀਦੇ ਹਨ। ਜੇਹੜਾ
ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਂਦਾ ਹੈ, ਉਹ (ਪ੍ਰਭੂ-ਦਰ ਤੋਂ) ਮਨ-ਮੰਗੀ
ਫਲ ਪ੍ਰਾਪਤ ਕਰ ਲੈਂਦਾ ਹੈ। ੩।

ਹੇ ਦਾਸ ਨਾਨਕ ! (ਆਖ-) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਪਿਆਰ
ਵਾਲਾ) ਸੁਭਾਉ ਕਾਇਮ ਰੱਖਦਾ ਹੈ। ਉਹ ਪਰਮਾਤਮਾ ਸਭ ਤੋਂ ਵੱਡਾ ਹੈ, ਸ੍ਰਿਸਟੀ ਦਾ
ਪਾਲਣ ਵਾਲਾ ਹੈ, ਆਨੰਦ-ਸਰੂਪ ਹੈ। ਜੇਹੜਾ ਮਨੁੱਖ ਉਸ ਦਾ ਨਾਮ ਸਿਮਰਦਾ ਹੈ,
ਉਸ ਸਭ ਤੋਂ ਉੱਚੇ ਆਨੰਦ ਦੇ ਮਾਲਕ ਨੂੰ ਜਪ ਜਪ ਕੇ ਉਹ ਮਨੁੱਖ ਆਤਮਕ ਜੀਵਨ
ਹਾਸਲ ਕਰ ਲੈਂਦਾ ਹੈ। ੪। ੧੦। ੬੦।

ਰਾਗੁ ਸੋਰਠਿ ਮਹਲਾ ੫ ॥ ਦਹਦਿਸ ਛਤ੍ਰ ਮੇਘ ਘਟਾ ਘਟ ਦਾਮਨਿ
ਚਮਕਿ ਡਗਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹੁ ਪਿਰੁ ਪਰਦੇਸਿ
ਸਿਧਾਇਓ ॥ ੧ ॥ ਹੁਣਿ ਨਹੀਂ ਸੰਦੇਸਰੋ ਮਾਇਓ ॥ ਏਕ ਕੋਸਰੋ ਸਿਧਿ
ਕਰਤ ਲਾਲੁ ਤਬ ਦਤੁਰ ਪਾਤਰੋ ਆਇਓ ॥ ਰਹਾਉ ॥ ਕਿਉ ਬਿਸਰੈ ਇਹੁ
ਲਾਲੁ ਪਿਆਰੋ ਸਰਬ ਗੁਣਾ ਸੁਖ ਦਾਇਓ ॥ ਮੰਦਰਿ ਚਰਿ ਕੈ ਪੰਥੁ
ਨਿਹਾਰਉ ਨੈਨ ਨੀਰਿ ਭਰਿ ਆਇਓ ॥ ੨ ॥ ਹਉ ਹਉ ਭੀਤਿ ਭਇਓ ਹੈ
ਬੀਚੋ ਸੁਨਤ ਦੇਸਿ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੇ ਬਿਨੁ ਪੇਖੇ
ਦੁਗਾਇਓ ॥ ੩ ॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੁਖੁ ਮਿਟਾ-
ਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੇ ਬੀਠਲੋ
ਪਾਇਓ ॥ ੪ ॥ ਸਭੁ ਰਹਿਓ ਅੰਦੇਸਰੋ ਮਾਇਓ ॥ ਜੋ ਚਾਹਤ ਸੋ ਗੁਰੁ
ਮਿਲਾਇਓ ॥ ਸਰਬ ਗੁਣਾ ਨਿਧਿ ਗਾਇਓ ॥ ਰਹਾਉ ਦੂਜਾ ॥ ੧੧ ॥ ੬੧ ॥
[ਪੰਨਾ ੬੨੪]

ਪਦ ਅਰਥ :- ਦਹਦਿਸ-ਦੱਸੀਂ ਪਾਸੀਂ । ਦਹ-ਦਸ । ਦਿਸ-ਪਾਸਾ । ਮੇਘ-
ਬੱਦਲ । ਛਤ੍ਰ-ਛਤਰੀ । ਘਟਾ ਘਣ-ਘਟਾਂ ਹੀ ਘਟਾਂ । ਦਾਮਨਿ-ਬਿਜਲੀ । ਚਮਕਿ-
ਚਮਕ ਕੇ । ਨਹੁ-ਨਹੀਂ । ਨੈਨਹੁ-ਅੱਖਾਂ ਵਿਚ । ਪਿਰੁ-ਪਤੀ । ਪਰ ਦੇਸਿ-ਬਿਗਾਨੇ
ਦੇਸ ਵਿਚ । ੧ ।

ਸੰਦੇਸਰੋ ਸਨਹਾ । ਮਾਇਓ-ਹੇ ਮਾਂ । ਕੋਸਰੋ-ਕੋਹ । ਸਿਧਿ ਕਰਤ-ਤੈ ਕਰਦਾ
ਸੀ । ਹਤੁਰ ਪਾਤਰੋ ਚਾਰ ਪਤੀਆਂ, ਚਾਰ ਚਿੱਠੀਆਂ । ਰੰਹਾਉ ।

ਬਿਸਰੈ ਭੁੱਲ ਜਾਏ । ਸੁਖ ਦਾਇਓ-ਸੁਖ ਦੇਣ ਵਾਲਾ । ਮੰਦਰਿ-ਮੰਦਰ ਉੱਤੇ,
ਕੋਠੇ ਉੱਤੇ । ਚਰਿ ਕੈ-ਚੜ੍ਹ ਕੇ । ਪੰਥੁ-ਰਸਤਾ । ਨਿਹਾਰਉ-ਨਿਹਾਰਉਂ, ਮੈਂ ਵੇਖਦੀ

ਹਾਂ । ਨੀਰਿ-ਨੀਰ ਨਾਲ, (ਵੈਰਾਗ-) ਜਲ ਨਾਲ । ੨ ।

ਭੀਤਿ-ਕੰਧ । ਹਉ ਹਉ ਭੀਤਿ-ਹਉਮੈ ਦੀ ਕੰਧ । ਬੀਚੋ-ਵਿਚਕਾਰ । ਦੇਸਿ-
ਦੇਸ ਵਿਚ, ਹਿਰਦੇ ਵਿਚ । ਨਿਕਟਾਇਓ-ਨਿਕਟਿ ਹੀ, ਨੇੜੇ ਹੀ । ਕੇ-ਦੇ । ਪਾਤ-ਖੰਡ ।
ਪਰਦੋ-ਪਰਦਾ । ੩ ।

ਕੋ-ਦਾ । ਸਗਰੋ-ਸਾਰਾ । ਗੁਰਿ-ਗੁਰੂ ਨੇ । ਤਉ-ਤਦੋਂ । ਦਇਆਦੁ-ਦਇ-
ਆਲ । ਬੀਠਲੋ-[ਕਿਠਲ, ਕਿਥਲ । ਕਿ-ਵਿ, ਪਰੇ, ਮਾਇਆ ਦੇ ਪ੍ਰਭਾਵ ਤੋਂ ਪਰੇ ।
ਸਥਲ-ਸਥਲ, ਖਲੋਤਾ ਹੋਇਆ] ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲਾ ਪਰ-
ਮਾਤਮਾ । ੪ ।

ਰਹਿਣ-ਮੁੱਕ ਗਿਆ । ਅੰਦੇਸਰੋ-ਫਿਕਰ । ਗੁਨਾ ਨਿਧਿ-ਗੁਣਾਂ ਦਾ ਸਜ਼ਾਨਾ ।
ਰਾਇਓ-ਪ੍ਰਭੂ-ਪਾਤਿਸ਼ਾਹ, ਰਾਜਾ । ਰਹਾਉ ਦੂਜਾ ।

ਅਰਥ :- (ਜਦੋਂ) ਬੱਦਲਾਂ ਦੀਆਂ ਘਟਾਂ ਹੀ ਘਟਾਂ ਛਤਰੀ ਵਾਂਗ ਦਸੀਂ ਪਾਸੀਂ
(ਪਸਰੀਆਂ ਹੁੰਦੀਆਂ ਹਨ), ਬਿਜਲੀ ਚਮਕ ਚਮਕ ਕੇ ਡਰਾਂਦੀ ਹੈ, (ਜਿਸ ਇਸਤ੍ਰੀ ਦਾ)
ਪਤੀ ਪਰਦੇਸ ਵਿਚ ਗਿਆ ਹੁੰਦਾ ਹੈ, (ਉਸ ਦੀ) ਸੇਜ (ਪਤੀ ਤੋਂ ਬਿਨਾ) ਸੁੰਝੀ ਹੁੰਦੀ ਹੈ,
(ਉਸ ਦੀਆਂ) ਅੱਖਾਂ ਵਿਚ ਨੀਂਦ ਨਹੀਂ ਆਉਂਦੀ । ੧ ।

(ਪਤੀ ਤੋਂ ਵਿਛੁੜ ਕੇ ਘਬਰਾਈ ਹੋਈ ਉਹ ਆਖਦੀ ਹੈ-) ਹੇ ਮਾਂ ! ਹੁਣ ਤਾਂ
(ਪਤੀ ਵਲੋਂ) ਕੋਈ ਸਨੇਹਾ ਭੀ ਨਹੀਂ ਆਉਂਦਾ । (ਪਹਿਲਾਂ ਜਦੋਂ ਕਦੇ ਘਰੋਂ ਜਾ ਕੇ
ਪਤੀ) ਇਕ ਕੋਹ ਪੈਂਡਾ ਹੀ ਕਰਦਾ ਸੀ ਤਦੋਂ (ਉਸ ਦੀਆਂ) ਚਾਰ ਚਿੱਠੀਆਂ ਆ ਜਾਂਦੀਆਂ
ਸਨ । ਰਹਾਉ ।

ਹੇ ਮਾਂ ! ਮੈਨੂੰ ਭੀ ਇਹ ਸੋਹਣਾ ਪਿਆਰਾ ਲਾਲ (ਪ੍ਰਭੂ) ਕਿਵੇਂ ਭੁੱਲ ਸਕਦਾ ਹੈ ?
ਇਹ ਤਾਂ ਸਾਰੇ ਗੁਣਾਂ ਦਾ ਮਾਲਕ ਹੈ, ਸਾਰੇ ਸੁਖ ਦੇਣ ਵਾਲਾ ਹੈ । ਮੈਂ ਭੀ (ਵਿਛੁੜੀ ਨਾਰ
ਵਾਂਗ) ਕੋਠੇ ਉੱਤੇ ਚੜ੍ਹ ਕੇ (ਪਤੀ ਦਾ) ਰਾਹ ਤੱਕਦੀ ਹਾਂ, (ਮੇਰੀਆਂ ਭੀ) ਅੱਖਾਂ
(ਵੈਰਾਗ-) ਨੀਰ ਨਾਲ ਭਰ ਆਈਆਂ ਹਨ । ੨ ।

ਹੇ ਮਾਂ ! ਮੈਂ ਸੁਣਦੀ ਤਾਂ ਇਹ ਹਾਂ, ਕਿ (ਉਹ ਪਤੀ ਪ੍ਰਭੂ) ਮੇਰੇ ਹਿਰਦੇ-ਦੇਸ ਵਿਚ
ਮੇਰੇ ਨੇੜੇ ਹੀ ਵੱਸਦਾ ਹੈ, ਪਰ (ਮੇਰੇ ਤੇ ਉਸ ਦੇ) ਵਿਚਕਾਰ ਮੇਰੀ ਹਉਮੈ ਦੀ ਕੰਧ ਖੜੀ
ਹੋ ਗਈ ਹੈ, (ਕਹਿੰਦੇ ਹਨ) ਭੰਭੀਰੀ ਦੇ ਖੰਡ ਵਾਂਗ (ਬੜਾ ਬਰੀਕ) ਪਰਦਾ (ਮੇਰੇ ਤੇ ਉਸ
ਪਤੀ ਦੇ ਵਿਚਕਾਰ ਹੈ), ਪਰ ਉਸ ਦਾ ਦਰਸ਼ਨ ਕਰਨ ਤੋਂ ਬਿਨਾ ਉਹ ਕਿਤੇ ਦੂਰ
ਵੱਸਦਾ ਜਾਪਦਾ ਹੈ । ੩ ।

ਹੇ ਮਾਂ ! ਜਿਸ ਸੁਭਾਗਣ ਉਤੇ ਸਭ ਜੀਵਾਂ ਦਾ ਮਾਲਕ ਦਇਆਵਾਨ ਹੁੰਦਾ ਹੈ,
ਉਸ ਦਾ ਉਹ ਸਾਰਾ (ਵਿਛੋੜੇ ਦਾ) ਦੁੱਖ ਦੂਰ ਕਰ ਦੇਂਦਾ ਹੈ । ਹੇ ਨਾਨਕ ! ਆਖ-ਜਦੋਂ

ਗੁਰੂ ਨੇ (ਜੀਵ-ਇਸਤ੍ਰੀ ਦੇ ਅੰਦਰੋਂ) ਹਉਮੈ ਦੀ ਕੰਧ ਢਾਹ ਦਿੱਤੀ, ਤਦੋਂ ਉਸ ਨੇ ਮਾਇਆ-
ਰਹਿਤ ਦਇਆਲ (ਪ੍ਰਭੂ-ਪਤੀ) ਨੂੰ (ਆਪਣੇ ਅੰਦਰ ਹੀ) ਲੱਭ ਲਿਆ। ੪।

ਹੇ ਮਾਂ ! ਪ੍ਰਭੂ-ਪਾਤਿਸ਼ਾਹ ਸਾਰੇ ਗੁਣਾਂ ਦਾ ਸ਼ਬਾਨਾ ਹੈ। ਜਿਸ ਜੀਵ-ਇਸਤ੍ਰੀ ਨੂੰ
ਗੁਰੂ ਨੇ ਉਹ ਮਿਲਾ ਦਿੱਤਾ, ਜਿਸ ਦੀ ਉਸ ਨੂੰ ਤਾਂਘ ਲੱਗ ਰਹੀ ਸੀ, ਉਸ ਦਾ ਸਾਰਾ
ਚਿੰਤਾ-ਫਿਕਰ ਮੁੱਕ ਜਾਂਦਾ ਹੈ। ਰਹਾਉ ਦੂਜਾ ॥੧੧॥੬੧॥

ਸੇਰਠਿ ਮਹਲਾ ੫॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ॥
ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ ਮਾਇਆਧਾਰੀ॥ ਨਾਮੁ ਪਰਿਓ
ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ॥ ੧॥ ਹਰਿ ਜੀਉ ਨਿਮਾ-
ਣਿਆ ਤੂ ਮਾਣੁ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ
ਕਉ ਕੁਰਬਾਣੁ॥ ਰਹਾਉ॥ ਜੈਸਾ ਬਾਲਕੁ ਭਾਇ ਸੁਭਾਈ ਲਖ ਅਪਰਾਧ
ਕਮਾਵੈ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ॥
ਪਿਛਲੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ॥੨॥ ਹਰਿ
ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਆਖਿ ਸੁਣਾਈਐ॥ ਕਹਣੈ
ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ॥ ਅਵਰ ਓਟ ਮੈ
ਸਗਲੀ ਦੇਖੀ ਇਕ ਤੇਰੀ ਓਟ ਰਹਾਈਐ॥੩॥ ਹੋਇ ਦਇਆਲੁ ਕਿਰਪਾਲੁ
ਪ੍ਰਭੁ ਠਾਕੁਰੁ ਆਪੇ ਸੁਣੈ ਬੇਨੰਤੀ॥ ਪੂਰਾ ਸਤਗੁਰੁ ਮੇਲਿ ਮਿਲਾਵੈ ਸਭ
ਚੁਕੈ ਮਨ ਕੀ ਚਿੰਤੀ॥ ਹਰਿ ਹਰਿ ਨਾਮੁ ਅਵਖਦੁ ਮੁਖਿ ਪਾਇਆ ਜਨ
ਨਾਨਕ ਸੁਖਿ ਵਸੰਤੀ॥੪॥੧੨॥੬੨॥ [ਪੰਨਾ ੬੨੪]

ਪਦ ਅਰਥ :- ਗਈ ਬਹੋੜੁ-(ਆਤਮਕ ਜੀਵਨ ਦੀ) ਗਵਾਚੀ ਹੋਈ (ਰਾਸਿ-
ਪੁੰਜੀ)ਨੂੰ ਵਾਪਸ ਦਿਵਾਣ ਵਾਲਾ। ਬੰਦੀ ਛੋੜੁ-(ਵਿਕਾਰਾਂ ਦੀ)ਕੈਦ ਵਿਚੋਂ ਛੁਡਾਣ ਵਾਲਾ।
ਦੁਖ ਦਾਰੀ-ਦੁੱਖਾਂ ਵਿਚ ਦਾਰੀ ਕਰਨ ਵਾਲਾ, ਦੁੱਖਾਂ ਵਿਚ ਧੀਰਜ ਦੇਣ ਵਾਲਾ। ਪੈਜ-
ਵਿੱਛਤ, ਲਾਜ। ੧।

ਨਿਚੀਜਿਆ-ਨਕਾਰਿਆਂ ਨੂੰ। ਚੀਜ ਕਰੇ-ਆਦਰ-ਜੋਗ ਬਣਾ ਦੇਂਦਾ ਹੈ। ਰਹਾਉ।

ਭਾਇ-ਪ੍ਰੇਮ ਨਾਲ, ਆਪਣੀ ਲਗਨ ਨਾਲ। ਸੁਭਾਈ-ਆਪਣੇ ਸੁਭਾਵ ਅਨੁਸਾਰ।
ਕਰਿ-ਕਰ ਕੇ। ਬਹੁ ਭਾਤੀ-ਕਈ ਤਰੀਕਿਆਂ ਨਾਲ। ਬਹੁੜਿ-ਮੁੜ, ਫਿਰਗਲਿ-ਗਲ
ਨਾਲ। ਮਾਰਗਿ-(ਸਿੱਧੇ) ਰਸਤੇ ਉਤੇ। ੨।

ਅੰਤਰਜਾਮੀ-ਦਿਲ ਦੀ ਜਾਣਨ ਵਾਲਾ। ਸਭ ਬਿਧਿ-ਹਰੇਕ (ਆਤਮਕ) ਹਾਲਤ।
ਪਹਿ-ਪਾਸ। ਕਥਨਿ-ਕਥਨ ਕਰਨ ਨਾਲ, ਬੁਝਾਨੀ ਕਹਿ ਦੇਣ ਨਾਲ। ਭੀਜੈ-ਮੁੜ

ਹੁੰਦਾ । ਭਾਵੈ-ਚੰਗਾ ਲੱਗਦਾ ਹੈ । ਪੈਜ-ਇੱਜ਼ਤ । ਓਟ-ਆਸਰਾ । ਰਹਾਈਐ-ਰੱਖੀ ਹੋਈ ਹੈ ।

ਹੋਇ-ਹੋ ਕੇ । ਆਪੇ-ਆਪ ਹੀ । ਮੇਲਿ-ਮੇਲੇ, ਮੇਲਦਾ ਹੈ । ਚੂਕੈ-ਮੁੱਕ ਜਾਂਦੀ ਹੈ । ਚਿੰਤੀ-ਚਿੰਤਾ । ਅਵਖਦੁ-ਦਵਾਈ । ਮੁਖਿ-ਮੂੰਹ ਵਿਚ । ਸੁਖਿ-ਆਤਮਕ ਆਨੰਦ ਵਿਚ । ਵਸੰਤੀ-ਵੱਸਦਾ ਹੈ । ੪ ।

ਅਰਥ :-ਹੋ ਪ੍ਰਭੂ ਜੀ ! ਤੂੰ ਉਹਨਾਂ ਬੰਦਿਆਂ ਨੂੰ ਮਾਣ ਦੇਂਦਾ ਹੈਂ, ਜਿਨ੍ਹਾਂ ਦਾ ਹੋਰ ਕੋਈ ਮਾਣ ਨਹੀਂ ਕਰਦਾ । ਮੈਂ ਤੇਰੀ ਤਾਕਤ ਤੋਂ ਸਦਕੇ ਜਾਂਦਾ ਹਾਂ । ਹੇ ਭਾਈ ! ਮੇਰਾ ਗੋਬਿੰਦ ਨਕਾਰਿਆਂ ਨੂੰ ਭੀ ਆਦਰ-ਜੋਗ ਬਣਾ ਦੇਂਦਾ ਹੈ । ਰਹਾਉ ।

ਹੇ ਪ੍ਰਭੂ ! ਤੂੰ (ਆਤਮਕ ਜੀਵਨ ਦੀ) ਗਵਾਚੀ ਹੋਈ (ਰਾਜਿ-ਪੁੰਜੀ) ਨੂੰ ਵਾਪਸ ਦਿਵਾਣ ਵਾਲਾ ਹੈਂ, ਤੂੰ (ਵਿਕਾਰਾਂ ਦੀ) ਕੈਦ ਵਿਚੋਂ ਛੁਡਾਣ ਵਾਲਾ ਹੈਂ, ਤੇਰਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ, ਤੂੰ (ਜੀਵਾਂ ਨੂੰ) ਦੁੱਖਾਂ ਵਿਚ ਢਾਰਸ ਦੇਣ ਵਾਲਾ ਹੈਂ । ਹੇ ਪ੍ਰਭੂ ! ਮੈਂ ਕੋਈ ਚੰਗਾ ਕਰਮ ਕੋਈ ਚੰਗਾ ਧਰਮ ਕਰਨਾ ਨਹੀਂ ਜਾਣਦਾ, ਮੈਂ ਲੋਭ ਵਿਚ ਫਸਿਆ ਰਹਿੰਦਾ ਹਾਂ, ਮੈਂ ਮਾਇਆ ਦੇ ਮੋਹ ਵਿਚ ਗ੍ਰਸਿਆ ਰਹਿੰਦਾ ਹਾਂ । ਪਰ ਹੇ ਪ੍ਰਭੂ ! ਮੇਰਾ ਨਾਮ 'ਗੋਬਿੰਦ ਦਾ ਭਗਤ' ਪੈ ਗਿਆ ਹੈ । ਜੋ, ਹੁਣ ਤੂੰ ਆਪਣੇ ਨਾਮ ਦੀ ਆਪ ਲਾਜ ਰੱਖ । ੧ ।

ਹੇ ਭਾਈ ! ਜਿਵੇਂ ਕੋਈ ਬੱਚਾ ਆਪਣੀ ਲਗਨ ਅਨੁਸਾਰ ਸੁਭਾਵ ਅਨੁਸਾਰ ਲੱਖਾਂ ਗਲਤੀਆਂ ਕਰਦਾ ਹੈ, ਉਸ ਦਾ ਪਿਉ ਉਸ ਨੂੰ ਸਿੱਖਿਆ ਦੇ ਦੇ ਕੇ ਕਈ ਤਰੀਕਿਆਂ ਨਾਲ ਝਿੜਕਦਾ ਭੀ ਹੈ, ਪਰ ਫਿਰ ਆਪਣੇ ਗਲ ਨਾਲ (ਉਸ ਨੂੰ) ਲਾ ਲੈਂਦਾ ਹੈ, ਇਸੇ ਤਰ੍ਹਾਂ ਪ੍ਰਭੂ-ਪਿਤਾ ਭੀ ਜੀਵਾਂ ਦੇ ਪਿਛਲੇ ਗੁਨਾਹ ਬਖਸ਼ ਲੈਂਦਾ ਹੈ, ਤੇ ਅਗਾਂਹ ਵਾਸਤੇ (ਜੀਵਨ ਦੇ) ਠੀਕ ਰਸਤੇ ਉਤੇ ਪਾ ਦੇਂਦਾ ਹੈ । ੧ ।

ਹੇ ਭਾਈ ! ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, (ਜੀਵਾਂ ਦੀ) ਹਰੇਕ (ਆਤਮਕ) ਹਾਲਤ ਨੂੰ ਜਾਣਦਾ ਹੈ । (ਉਸ ਨੂੰ ਛੱਡ ਕੇ) ਹੋਰ ਕਿਸ ਪਾਸ (ਆਪਣੀ ਬਿਰਥਾ) ਆਖ ਕੇ ਸੁਣਾਈ ਜਾ ਸਕਦੀ ਹੈ ? ਹੇ ਭਾਈ ! ਪਰਮਾਤਮਾ ਨਿਰੀਆਂ ਚੁਥਾਨੀ ਗੱਲਾਂ ਨਾਲ ਖੁਸ਼ ਨਹੀਂ ਹੁੰਦਾ । (ਕਰਣੀ ਕਰ ਕੇ ਜੋਗੜਾ ਮਨੁੱਖ) ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ, ਉਸ ਦੀ ਉਹ ਇੱਜ਼ਤ ਰੱਖ ਲੈਂਦਾ ਹੈ ।

ਹੇ ਪ੍ਰਭੂ ! ਮੈਂ ਹੋਰ ਸਾਰੇ ਆਸਰੇ ਵੇਖ ਲਏ ਹਨ, ਮੈਂ ਇਕ ਤੇਰਾ ਆਸਰਾ ਹੀ ਰੱਖਿਆ ਹੋਇਆ ਹੈ । ੩ ।

ਹੇ ਭਾਈ ! ਮਾਲਕ-ਪ੍ਰਭੂ ਦਇਆਵਾਨ ਹੋ ਕੇ ਕਿਰਪਾਲ ਹੋ ਕੇ ਆਪ ਹੀ (ਜਿਸ ਮਨੁੱਖ ਦੀ) ਬੇਨਤੀ ਸੁਣ ਲੈਂਦਾ ਹੈ, ਉਸ ਨੂੰ ਪੂਰਾ ਗੁਰੂ ਮੇਲ ਦੇਂਦਾ ਹੈ ਮਿਲਾ ਦੇਂਦਾ ਹੈ :

(ਇਸ ਤਰ੍ਹਾਂ, ਉਸ ਮਨੁੱਖ ਦੇ) ਮਨ ਦੀ ਹਰੇਕ ਚਿੰਤਾ ਮੁੱਕ ਜਾਂਦੀ ਹੈ ।

ਹੇ ਦਾਸ ਨਾਨਕ ! (ਆਖ-ਗੁਰੂ ਜਿਸ ਮਨੁੱਖ ਦੇ) ਮੂੰਹ ਵਿਚ ਪਰਮਾਤਮਾ ਦਾ ਨਾਮ-ਦਵਾਈ ਪਾ ਦੇਂਦਾ ਹੈ, ਉਹ ਮਨੁੱਖ ਆਤਮਕ ਆਨੰਦ ਵਿਚ ਜੀਵਨ ਬਿਤੀਤ ਕਰਦਾ ਹੈ । ੪ । ੧੨ । ੬੨ ।

ਸੋਰਠਿ ਮਹਲਾ ੫॥ ਸਿਮਰਿ ਸਿਮਰਿ ਪ੍ਰਭੁ ਭਏ ਅਨੰਦਾ ਦੁਖ ਕਲੇਸ ਸਭਿ ਨਾਠੇ ॥ ਗੁਨ ਗਾਵਤ ਧਿਆਵਤ ਪ੍ਰਭੁ ਅਪਨਾ ਕਾਰਜ ਸਗਲੇ ਸਾਠੇ ॥

੧॥ ਜਗ ਜੀਵਨ ਨਾਮੁ ਤੁਮਾਰਾ ॥ ਗੁਰ ਪੂਰੇ ਦੀਓ ਉਪਦੇਸਾ ਜਪਿ ਭਉਜਲੁ ਪਾਰਿ ਉਤਾਰਾ ॥੧॥ ਰਹਾਉ ॥ ਤੂਹੈ ਮੰਤ੍ਰੀ ਸੁਨਹਿ ਪ੍ਰਭੁ ਤੂਹੈ ਸਭੁ ਕਿਛੁ ਕਰਣੈਹਾਰਾ॥ਤੂ ਆਪੇ ਦਾਤਾ ਆਪੇ ਭੁਗਤਾ ਕਿਆ ਇਹੁ ਜੰਤੁ ਵਿਚਾਰਾ ॥

੨॥ਕਿਆ ਗੁਣ ਤੇਰੇ ਆਖਿ ਵਖਾਣੀ ਕੀਮਤਿ ਕਹਣੁ ਨ ਜਾਈ ॥ ਪੇਖਿ ਪੇਖਿ ਜੀਵੈ ਪ੍ਰਭੁ ਅਪਨਾ ਅਚਰਜੁ ਤੁਮਹਿ ਵਡਾਈ ॥੩॥ ਧਾਰਿ ਅਨੁਗ੍ਰਹੁ ਆਪਿ ਪ੍ਰਭੁ ਸ੍ਰਾਮੀ ਪਤਿ ਮਤਿ ਕੀਨੀ ਪੂਰੀ॥ਸਦਾ ਸਦਾ ਨਾਨਕ ਬਲਿਹਾਰੀ ਬਾਛਉ ਸੰਤਾ ਧੂਰੀ ॥੪॥੧੩॥੬੩॥ [ਪੰਨਾ ੬੨੫]

ਪਠ ਅਰਥ :-ਸਿਮਰਿ ਸਿਮਰਿ-ਮੁੜ ਮੁੜ ਸਿਮਰ ਕੇ । ਕਲੇਸ-ਕਰੜੇ । ਸਭਿ-ਸਾਰੇ । ਸਾਠੇ-ਸਾਧ ਲਏ । ਸਗਲੇ-ਸਾਰੇ । ੧।

ਜਗ ਜੀਵਨ-ਜਗਤ (ਦੇ ਜੀਵਾਂ) ਨੂੰ ਆਤਮਕ ਜੀਵਨ ਦੇਣ ਵਾਲਾ । ਜਪਿ-ਜਪ ਕੇ । ਭਉਜਲੁ-ਸੰਸਾਰ-ਸਮੁੰਦਰ । ਰਹਾਉ ।

ਮੰਤ੍ਰੀ-ਸਲਾਹਕਾਰ । ਸੁਨਹਿ-ਤੂੰ ਸੁਣਦਾ ਹੈਂ । ਕਰਣੈਹਾਰ-ਕਰ ਸਕਣ ਦੀ ਸਮਰਥਾ ਵਾਲਾ । ਆਪੇ-ਆਪ ਹੀ । ਭੁਗਤਾ-ਭੋਗਣ ਵਾਲਾ । ਕਿਆ ਵਿਚਾਰਾ-ਕੋਈ ਪਾਂਇਆਂ ਨਹੀਂ । ੨।

ਵਖਾਣੀ-ਵਖਾਣੀ, ਮੈਂ ਬਿਆਨ ਕਰਾਂ । ਪੇਖਿ-ਵੇਖ ਕੇ । ਜੀਵੈ-ਆਤਮਕ ਜੀਵਨ ਪ੍ਰਾਪਤ ਕਰ ਲੈਂਦਾ ਹੈ । ਤੁਮਹਿ-ਤੇਰੀ । ਵਡਾਈ-ਵਡੱਪਣ । ੩।

ਅਨੁਗ੍ਰਹੁ-ਕਿਰਪਾ । ਧਾਰਿ-ਕਰ ਕੇ । ਪ੍ਰਭੁ-ਹੇ ਪ੍ਰਭੂ । ਪਤਿ-ਇੱਜ਼ਤ । ਮਤਿ-ਅਕਲ । ਬਲਿਹਾਰੀ-ਸਦਕੇ । ਬਾਛਉ-ਬਾਛਉਂ, ਮੈਂ ਚਾਂਹੁੰਦਾ ਹਾਂ । ਧੂਰੀ-ਚਰਨ-ਧੂੜ । ੪।

ਅਰਥ:-ਹੇ ਪ੍ਰਭੂ! ਤੇਰਾ ਨਾਮ ਜਗਤ(ਦੇ ਜੀਵਾਂ)ਨੂੰ ਆਤਮਕ ਜੀਵਨ ਦੇਣ ਵਾਲਾ ਹੈ । ਪੂਰੇ ਸਤਿਗੁਰੂ ਨੇ(ਜਿਸ ਮਨੁੱਖ ਨੂੰ ਤੇਰਾ ਨਾਮ ਸਿਮਰਨ ਦਾ) ਉਪਦੇਸ਼ ਦਿੱਤਾ, (ਉਹ ਮਨੁੱਖ) ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਿਆ । ਰਹਾਉ ।

ਹੇ ਪ੍ਰਭੂ ! ਤੇਰਾ ਨਾਮ ਸਿਮਰ ਸਿਮਰ ਕੇ (ਸਿਮਰਨ ਕਰਨ ਵਾਲੇ ਮਨੁੱਖ) ਪ੍ਰਸੰਨ-
ਚਿੱਤ ਹੋ ਜਾਂਦੇ ਹਨ, (ਉਹਨਾਂ ਦੇ ਅੰਦਰੋਂ) ਸਾਰੇ ਦੁੱਖ-ਕਲੇਸ਼ ਦੂਰ ਹੋ ਜਾਂਦੇ ਹਨ। (ਹੇ
ਭਾਈ ! ਵਡ-ਭਾਗੀ ਮਨੁੱਖ) ਆਪਣੇ ਪ੍ਰਭੂ ਦੇ ਗੁਣ ਗਾਂਦਿਆਂ ਅਤੇ ਉਸ ਦਾ ਧਿਆਨ
ਧਰਦਿਆਂ ਆਪਣੇ ਸਾਰੇ ਕੰਮ ਸਵਾਰ ਲੈਂਦੇ ਹਨ। ੧।

ਹੇ ਪ੍ਰਭੂ ! ਤੂੰ ਆਪ ਹੀ ਆਪਣਾ ਸਲਾਹਕਾਰ ਹੈਂ, ਤੂੰ ਆਪ ਹੀ (ਹਰੇਕ ਜੀਵ
ਨੂੰ) ਦਾਤਾਂ ਦੇਣ ਵਾਲਾ ਹੈਂ, ਤੂੰ ਆਪ ਹੀ (ਹਰੇਕ ਜੀਵ ਵਿਚ ਬੈਠਾ ਪਦਾਰਥਾਂ ਨੂੰ) ਭੋਗਣ
ਵਾਲਾ ਹੈਂ। ਇਸ ਜੀਵ ਦੀ ਕੋਈ ਪਾਂਇਆਂ ਨਹੀਂ ਹੈ। ੨।

ਹੇ ਪ੍ਰਭੂ ! ਮੈਂ ਤੇਰੇ ਗੁਣ ਆਖ ਕੇ ਬਿਆਨ ਕਰਨ ਜੋਗਾ ਨਹੀਂ ਹਾਂ। ਤੇਰੀ
ਕਦਰ-ਕੀਮਤ ਦੱਸੀ ਨਹੀਂ ਜਾ ਸਕਦੀ। ਤੇਰਾ ਵਡੱਪਣ ਹੈਰਾਨ ਕਰ ਦੇਣ ਵਾਲਾ ਹੈ।
(ਹੇ ਭਾਈ ! ਮਨੁੱਖ) ਆਪਣੇ ਪ੍ਰਭੂ ਦਾ ਦਰਸ਼ਨ ਕਰ ਕਰ ਕੇ ਆਤਮਕ ਜੀਵਨ ਪ੍ਰਾਪਤ
ਕਰ ਲੈਂਦਾ ਹੈ। ੩।

ਹੇ ਪ੍ਰਭੂ ! ਹੇ ਸੁਆਮੀ ! ਤੂੰ ਆਪ ਹੀ (ਜੀਵ ਉਤੇ) ਕਿਰਪਾ ਕਰ ਕੇ ਉਸ ਨੂੰ
(ਲੋਕ ਪਰਲੋਕ ਵਿਚ) ਇੱਜ਼ਤ ਬਖਸ਼ਦਾ ਹੈਂ, ਉਸ ਨੂੰ ਪੂਰੀ ਅਕਲ ਦੇ ਦੇਂਦਾ ਹੈਂ। ਹੇ
ਨਾਨਕ ! (ਆਖ-ਹੇ ਪ੍ਰਭੂ !) ਮੈਂ ਸਦਾ ਹੀ ਤੈਥੋਂ ਕੁਰਬਾਨ ਜਾਂਦਾ ਹਾਂ। ਮੈਂ (ਤੇਰੇ ਦਰ
ਤੋਂ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮੰਗਦਾ ਹਾਂ। ੪। ੧੩। ੬੩।

ਸੋਰਠਿ ਮ: ੫ ॥ ਗੁਰੁ ਪੂਰਾ ਨਮਸਕਾਰੇ ॥ ਪ੍ਰਭਿ ਸਭੇ ਕਾਜ ਸਵਾਰੇ ॥
ਹਰਿ ਅਪਣੀ ਕਿਰਪਾ ਧਾਰੀ ॥ ਪ੍ਰਭੁ ਪੂਰਨ ਪੈਜ ਸਵਾਰੀ ॥ ੧ ॥ ਅਪਨੇ
ਦਾਸ ਕੇ ਭਇਓ ਸਹਾਈ ॥ ਸਗਲ ਮਨੋਰਥ ਕੀਨੇ ਕਰਤੈ ਉਣੀ ਬਾਤ ਨ
ਕਾਈ ॥ ਰਹਾਉ ॥ ਕਰਤੈ ਪੁਰਖਿ ਤਾਲੁ ਦਿਵਾਇਆ ॥ ਪਿਛੈ ਲਗਿ ਚਲੀ
ਮਾਇਆ ॥ ਤੋਟਿ ਨ ਕਤਹੂ ਆਵੈ ॥ ਮੇਰੇ ਪੂਰੇ ਸਤਗੁਰ ਭਾਵੈ ॥ ੨ ॥
ਸਿਮਰਿ ਸਿਮਰਿ ਦਇਆਲਾ ॥ ਸਭਿ ਜੀਅ ਭਏ ਕਿਰਪਾਲਾ ॥ ਜੈਜੈਕਾਰੁ
ਗੁਸਾਈ ॥ ਜਿਨਿ ਪੂਰੀ ਬਣਤ ਬਣਾਈ ॥ ੩ ॥ ਤੂ ਭਾਰੇ ਸੁਆਮੀ ਮੇਰਾ ॥
ਇਹੁ ਪੰਨੁ ਪਦਾਰਥੁ ਤੇਰਾ ॥ ਜਨ ਨਾਨਕ ਏਕੁ ਧਿਆਇਆ ॥ ਸਰਬ ਫਲਾ
ਪੰਨੁ ਪਾਇਆ ॥ ੪ ॥ ੧੪ ॥ ੬੪ ॥ [ਪੰਨਾ ੬੨੫]

ਪਦ ਅਰਥ :—ਨਮਸਕਾਰੇ—ਸਿਰ ਨਿਵਾਂਦਾ ਹੈ, ਸ਼ਰਨ ਪੈਂਦਾ ਹੈ। ਪ੍ਰਭਿ—ਪ੍ਰਭੂ
ਨੇ। ਪੈਜ—ਇੱਜ਼ਤ। ੧।

ਕੋ—ਦਾ। ਸਹਾਈ—ਮਦਦਗਾਰ। ਕਰਤੈ—ਕਰਤਾਰ ਨੇ। ਉਣੀ ਬਾਤ—ਘਾਟ,
ਕਮੀ। ਰਹਾਉ।

ਪੁਰਖਿ-ਪੁਰਖ ਨੇ, ਸਰਬ-ਵਿਆਪਕ ਪ੍ਰਭੂ ਨੇ। ਤਾਲੁ-ਤਾਲਾ, ਜੰਦ੍ਰਾ, ਗੁਪਤ
ਨਾਮ-ਖਜ਼ਾਨਾ। ਦਿਵਾਇਆ-ਦਿਵਾ ਦਿੱਤਾ (ਗੁਰੂ ਦੀ ਰਾਹੀਂ)। ਤੋਟਿ-ਕਮੀ। ਕਤਹੂ-
ਕਿਤੇ ਭੀ। ਸਤਗੁਰ ਭਾਵੈ-ਗੁਰੂ ਨੂੰ ਚੰਗੀ ਲੱਗਦੀ ਹੈ। ੨।

ਦਇਆਲਾ-ਦਇਆ-ਦਾ-ਘਰ ਪ੍ਰਭੂ। ਸਭਿ-ਸਾਰੇ। ਜੀਅ-[ਲਫਜ਼ 'ਜੀਉ' ਤੋਂ
ਬਹੁ ਵਚਨ]। ਕਿਰਪਾਲ-ਕਿਰਪਾ ਦੇ ਘਰ ਪ੍ਰਭੂ ਦਾ ਰੂਪ। ਜੈ ਜੈਕਾਰੁ-ਸੋਭਾ, ਸਿਫਤਿ
ਸਾਲਾਹ। ਗੁਸਾਈ-ਸ੍ਰਿਸ਼ਟੀ ਦਾ ਮਾਲਕ। ਜਿਨਿ-ਜਿਸ (ਗੁਸਾਈ) ਨੇ। ਬਣਤ-
ਵਿਓਂਤ। ੩।

ਮੇਰਾ-ਮੇਰਾ। ਪੁੰਨੁ-ਬਖਸ਼ੀਸ਼। ਪਦਾਰਥੁ-ਨਾਮ-ਵਸਤੁ। ਤੋਰਾ-ਤੋਰਾ। ਸਰਬ-
ਫਲਾ-ਸਾਰੇ ਫਲ ਦੇਣ ਵਾਲਾ। ੪।

ਅਰਥ :-ਹੇ ਭਾਈ ! ਪਰਮਾਤਮਾ ਆਪਣੇ ਸੇਵਕ ਦਾ ਮਦਦਗਾਰ ਬਣਦਾ ਹੈ।
ਕਰਾਤਾਰ ਨੇ(ਸਦਾ ਤੋਂ ਹੀ ਆਪਣੇ ਦਾਸ ਦੀਆਂ)ਸਾਰੀਆਂ ਮਨੋ-ਕਾਮਨਾਂ ਪੂਰੀਆਂ ਕੀਤੀਆਂ
ਹਨ, ਸੇਵਕ ਨੂੰ (ਕਿਸੇ ਕਿਸਮ ਦੀ) ਕੋਈ ਬੁੜ ਨਹੀਂ ਰਹਿੰਦੀ। ਰਹਾਉ।

ਹੇ ਭਾਈ ! ਜੇਹੜਾ ਮਨੁੱਖ ਪੂਰੇ ਗੁਰੂ ਦੀ ਸ਼ਰਨ ਪੈਂਦਾ ਹੈ (ਯਕੀਨ ਜਾਣੇ ਕਿ)
ਪਰਮਾਤਮਾ ਨੇ ਉਸ ਦੇ ਸਾਰੇ ਕੰਮ ਸਵਾਰ ਦਿੱਤੇ, ਪ੍ਰਭੂ ਨੇ ਉਸ ਮਨੁੱਖ ਉੱਤੇ ਮੋਹਰ
(ਦੀ ਨਿਗਾਹ) ਕੀਤੀ, ਤੇ (ਲੋਕ ਪਰਲੋਕ ਵਿਚ) ਉਸ ਦੀ ਲਾਜ ਚੰਗੀ ਤਰ੍ਹਾਂ ਰੱਖ ਲਈ
। ੧।

(ਹੇ ਭਾਈ ! ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ) ਸਰਬ-ਵਿਆਪਕ ਕਰਤਾਰ
ਨੇ (ਉਸ ਨੂੰ ਗੁਰੂ ਦੀ ਰਾਹੀਂ) ਗੁਪਤ ਨਾਮ-ਖਜ਼ਾਨਾ ਦਿਵਾ ਦਿੱਤਾ, (ਉਸ ਨੂੰ ਮਾਇਆ
ਦੀ ਲਾਲਸਾ ਨਹੀਂ ਰਹਿ ਜਾਂਦੀ) ਮਾਇਆ ਉਸ ਦੇ ਪਿੱਛੇ ਪਿੱਛੇ ਤੁਰੀ ਫਿਰਦੀ ਹੈ।
(ਮਾਇਆ ਵਲੋਂ ਉਸ ਨੂੰ) ਕਿਤੇ ਭੀ ਘਾਟ ਮਹਿਸੂਸ ਨਹੀਂ ਹੁੰਦੀ। ਮੇਰੇ ਪੂਰੇ ਸਤਿਗੁਰੂ
ਨੂੰ (ਉਸ ਵਡ-ਭਾਗੀ ਮਨੁੱਖ ਵਾਸਤੇ ਇਹੀ ਗੱਲ) ਚੰਗੀ ਲੱਗਦੀ ਹੈ। ੨।

ਹੇ ਭਾਈ ! ਦਇਆ ਦੇ ਘਰ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ (ਸਿਮਰਨ
ਕਰਨ ਵਾਲੇ) ਸਾਰੇ ਹੀ ਜੀਵ ਉਸ ਦਇਆ-ਸਰੂਪ ਪ੍ਰਭੂ ਦਾ ਰੂਪ ਬਣ ਜਾਂਦੇ ਹਨ।
(ਇਸ ਵਾਸਤੇ, ਹੇ ਭਾਈ !) ਉਸ ਸ੍ਰਿਸ਼ਟੀ ਦੇ ਮਾਲਕ-ਪ੍ਰਭੂ ਦੀ ਸਿਫਤਿ-ਸਾਲਾਹ ਕਰਦੇ
ਰਿਹਾ ਕਰੋ, ਜਿਸ ਨੇ (ਜੀਵਾਂ ਨੂੰ ਆਪਣੇ ਨਾਲ ਮਿਲਾਣ ਦੀ) ਇਹ ਸੋਹਣੀ ਵਿਓਂਤ
ਬਣਾ ਦਿੱਤੀ ਹੈ। ੩।

ਹੇ ਪ੍ਰਭੂ ! ਤੂੰ ਮੇਰਾ ਵਡਾ ਮਾਲਕ ਹੈਂ। ਤੇਰਾ ਨਾਮ-ਪਦਾਰਥ (ਜੋ ਮੈਨੂੰ ਗੁਰੂ ਦੀ
ਰਾਹੀਂ ਮਿਲਿਆ ਹੈ) ਤੇਰੀ ਹੀ ਬਖਸ਼ਿਸ਼ ਹੈ। ਹੇ ਦਾਸ ਨਾਨਕ ! (ਆਖ-) ਜਿਸ
ਮਨੁੱਖ ਨੇ (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦਾ ਸਿਮਰਨਾ ਸ਼ੁਰੂ ਕਰ ਦਿੱਤਾ,

ਉਸ ਨੇ ਸਾਰੇ ਫਲ ਦੇਣ ਵਾਲੀ (ਰੱਬੀ) ਬਖਸ਼ਿਸ਼ ਪ੍ਰਾਪਤ ਕਰ ਲਈ ।੪।੧੪।੬੪।

ਸੋਰਠਿ ਮਹਲਾ ੫ ਘਰੁ ੩ ਦੁਪਦੇ

੧ ਉ ਸਤਿਗੁਰਪ੍ਰਸਾਦਿ ॥ ਰਾਮ ਦਾਸ ਸਰੋਵਰਿ ਨਾਤੇ ॥ ਸਭਿ
ਉਤਰੇ ਪਾਪ ਕਮਾਤੇ ॥ ਨਿਰਮਲ ਹੋਏ ਕਰਿ ਇਸਨਾਨਾ ॥ ਗੁਰਿ ਪੂਰੈ ਕੀਨੇ
ਦਾਨਾ ॥੧॥ ਸਭਿ ਕੁਸਲ ਖੇਮ ਪ੍ਰਭਿ ਧਾਰੇ ॥ ਸਹੀ ਸਲਾਮਤਿ ਸਭਿ ਥੋਕ
ਉਬਾਰੇ ਗੁਰ ਕਾ ਸਬਦੁ ਵੀਚਾਰੇ ॥ ਰਹਾਉ ॥ ਸਾਧਸੰਗਿ ਮਲੁ ਲਾਬੀ ॥
ਪਾਰਬ੍ਰਹਮੁ ਭਇਓ ਸਾਥੀ ॥ ਨਾਨਕ ਨਾਮੁ ਧਿਆਇਆ ॥ ਆਦਿ ਪੁਰਖ
ਪ੍ਰਭੁ ਪਾਇਆ ॥੨॥੧॥੬੫॥ [ਪੰਨਾ ੬੨੫]

ਪਦ ਅਰਥ :-ਰਾਮਦਾਸ ਸਰੋਵਰਿ-ਰਾਮ ਦੇ ਦਾਸਾਂ ਦੇ ਸਰੋਵਰ ਵਿਚ, ਸਾਧ
ਸੰਗਤਿ ਵਿਚ ਜਿਥੇ ਨਾਮ-ਜਲ ਦਾ ਪ੍ਰਵਾਹ ਚੱਲਦਾ ਹੈ । ਨਾਤੇ-ਨ੍ਹਾਤੇ । ਸਭਿ-ਸਾਰੇ ।
ਕਮਾਤੇ-ਕਮਾਏ ਹੋਏ, ਕੀਤੇ ਹੋਏ । ਕਰਿ-ਕਰ ਕੇ । ਗੁਰਿ-ਗੁਰੂ ਨੇ । ਦਾਨਾ-
ਬਖਸ਼ਿਸ਼ ।੧।

ਸਭਿ-ਸਾਰੇ । ਕੁਸਲ ਖੇਮ-ਸੁਖ ਆਨੰਦ । ਪ੍ਰਭਿ-ਪ੍ਰਭੂ ਨੇ । ਸਭਿ ਥੋਕ-ਸਾਰੀਆਂ
ਚੀਜ਼ਾਂ, ਆਤਮਕ ਜੀਵਨ ਦੇ ਸਾਰੇ ਗੁਣ । ਉਬਾਰੇ-ਬਚਾ ਲਏ । ਬੀਚਾਰੇ-ਬੀਚਾਰਿ,
ਵਿਚਾਰ ਕੇ, ਸੋਚ-ਮੰਡਲ ਵਿਚ ਟਿਕਾ ਕੇ । ਰਹਾਉ ।

ਸਾਧ ਸੰਗਿ-ਸਾਧ ਸੰਗਤਿ ਵਿਚ । ਮਲੁ-ਵਿਕਾਰਾਂ ਦੀ ਮੈਲ । ਸਾਥੀ-ਸਹਾਈ ।
ਪੁਰਖ-ਸਰਬ-ਵਿਆਪਕ ।੨।

ਅਰਥ :-ਹੇ ਭਾਈ ! ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਨੂੰ ਆਪਣੀ ਸੋਚ-ਮੰਡਲ
ਵਿਚ ਟਿਕਾ ਕੇ ਆਤਮਕ ਜੀਵਨ ਦੇ ਸਾਰੇ ਗੁਣ (ਵਿਕਾਰਾਂ ਦੇ ਫਹਿਰੇ ਚੜ੍ਹਨ ਤੋਂ) ਠੀਕ-
ਠਾਕ ਬਚਾ ਲਏ, ਪ੍ਰਭੂ ਨੇ (ਉਸ ਦੇ ਹਿਰਦੇ ਵਿਚ) ਸਾਰੇ ਆਤਮਕ ਸੁਖ ਆਨੰਦ ਪੈਦਾ
ਕਰ ਦਿੱਤੇ । ਰਹਾਉ ।

ਹੇ ਭਾਈ ! ਜੇਹੜੇ ਮਨੁੱਖ ਰਾਮ ਦੇ ਦਾਸਾਂ ਦੇ ਸਰੋਵਰ ਵਿਚ (ਸਾਧ ਸੰਗਤਿ ਵਿਚ
ਨਾਮ-ਅੰਮ੍ਰਿਤ ਨਾਲ) ਇਸ਼ਨਾਨ ਕਰਦੇ ਹਨ, ਉਹਨਾਂ ਦੇ (ਪਿਛਲੇ) ਕੀਤੇ ਹੋਏ ਸਾਰੇ
ਪਾਪ ਲਹਿ ਜਾਂਦੇ ਹਨ । (ਹਰਿ-ਨਾਮ-ਜਲ ਨਾਲ) ਇਸ਼ਨਾਨ ਕਰ ਕੇ ਉਹ ਪਵਿਤ੍ਰ ਜੀਵਨ
ਵਾਲੇ ਹੋ ਜਾਂਦੇ ਹਨ । ਪਰ ਇਹ ਬਖਸ਼ਿਸ਼ ਪੂਰੇ ਗੁਰੂ ਨੇ ਹੀ ਕੀਤੀ ਹੁੰਦੀ ਹੈ ।੧।

ਹੇ ਭਾਈ ! ਸਾਧ ਸੰਗਤਿ ਵਿਚ (ਟਿਕਿਆਂ) ਵਿਕਾਰਾਂ ਦੀ ਮੈਲ ਦੂਰ ਹੋ ਜਾਂਦੀ ਹੈ,
(ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਮਦਦਗਾਰ ਬਣ ਜਾਂਦਾ ਹੈ । ਹੇ ਨਾਨਕ !
(ਜਿਸ ਮਨੁੱਖ ਨੇ ਰਾਮਦਾਸ-ਸਰੋਵਰ ਵਿਚ ਆ ਕੇ) ਪਰਮਾਤਮਾ ਦਾ ਨਾਮ ਸਿਮਰਿਆ,

ਉਸ ਨੇ ਉਸ ਪ੍ਰਭੂ ਨੂੰ ਲੱਭ ਲਿਆ ਜੋ ਸਭ ਦਾ ਮੁੱਢ ਹੈ ਅਤੇ ਜੋ ਸਰਬ-ਵਿਆਪਕ ਹੈ ।
੨।੧।੬੫।

ਨੋਟ-ਇਥੋਂ 'ਘਰੁ ਤ' ਦੇ ਸ਼ਬਦ ਦੋ ਬੰਦਾਂ ਵਾਲੇ ਸ਼ੁਰੂ ਹੋਏ ਹਨ। ਦੁ-ਪਦੇ-ਦੋ ਬੰਦਾਂ ਵਾਲੇ ।

ਸੋਰਠਿ ਮਹਲਾ ੫ ॥ ਜਿਤੁ ਪਾਰਬ੍ਰਹਮੁ ਚਿਤਿ ਆਇਆ ॥ ਸੋ
ਘਰੁ ਦਯਿ ਵਸਾਇਆ ॥ ਸੁਖ ਸਾਗਰੁ ਗੁਰੁ ਪਾਇਆ ॥ ਤਾ ਸਹਸਾ ਸਗਲ
ਮਿਟਾਇਆ ॥ ੧ ॥ ਹਰਿ ਕੇ ਨਾਮ ਕੀ ਵਡਿਆਈ ॥ ਆਠ ਪਹਰ ਗੁਣ
ਗਾਈ ॥ ਗੁਰ ਪੂਰੇ ਤੇ ਪਾਈ ॥ ਰਹਾਉ ॥ ਪ੍ਰਭ ਕੀ ਅਕਥ ਕਹਾਣੀ ॥
ਜਨ ਬੋਲਹਿ ਅੰਮ੍ਰਿਤ ਬਾਣੀ ॥ ਨਾਨਕ ਦਾਸ ਵਖਾਣੀ ॥ ਗੁਰ ਪੂਰੇ ਤੇ
ਜਾਣੀ ॥੨॥੨॥੬੬॥ [ਪੰਨਾ ੬੨੬]

ਪਦ ਅਰਥ :-ਜਿਤੁ-ਜਿਸ ਵਿਚ । ਚਿਤਿ-ਚਿੱਤ ਵਿਚ, ਹਿਰਦੇ ਵਿਚ । ਜਿਤੁ
ਚਿਤਿ-ਜਿਸ ਹਿਰਦੇ-ਘਰ ਵਿਚ । ਸੋ ਘਰੁ-ਉਹ ਹਿਰਦਾ-ਘਰ । ਦਯਿ-ਪਿਆਰ
ਕਰਨ ਵਾਲੇ ਪ੍ਰਭੂ ਨੇ । ਸੁਖ ਸਾਗਰੁ-ਸੁਖਾਂ ਦਾ ਸਮੁੰਦਰ । ਤਾ-ਤਦੋਂ । ਸਹਸਾ-
ਸਹਿਮ ।੧।

ਵਡਿਆਈ-ਸੋਭਾ; ਸਿਫਤਿ ਸਾਲਾਹ । ਆਠ ਪਹਿਰ-ਹਰ ਵੇਲੇ । ਤੇ-ਤੋਂ ।
ਪਾਈ-ਪ੍ਰਾਪਤ ਕੀਤੀ । ਰਹਾਉ ।

ਅਕਥ-ਬਿਆਨ ਨਾਂਹ ਹੋ ਸਕਣ ਵਾਲੀ । ਕਹਾਣੀ-ਸਰੂਪ ਦਾ ਵਰਣਨ ।
ਬੋਲਹਿ-ਬੋਲਦੇ ਹਨ । ਅੰਮ੍ਰਿਤ-ਆਤਮਕ ਜੀਵਨ ਦੇਣ ਵਾਲੀ । ਵਖਾਣੀ-ਉਚਾਰੀ ।
ਤੇ-ਤੋਂ ।੨।

ਅਰਥ :-ਹੇ ਭਾਈ ! ਪਰਮਾਤਮਾ ਦੇ ਨਾਮ ਦੀ ਸਿਫਤਿ ਸਾਲਾਹ ਕਰਨੀ, ਅੱਠੇ
ਪਹਿਰ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਣੇ-(ਇਹ ਦਾਤਿ) ਪੂਰੇ ਗੁਰੂ ਤੋਂ
ਹੀ ਮਿਲਦੀ ਹੈ । ਰਹਾਉ ।

ਹੇ ਭਾਈ ! ਜਿਸ ਹਿਰਦੇ-ਘਰ ਵਿਚ ਪਰਮਾਤਮਾ ਆ ਵੱਸਿਆ, ਪ੍ਰੀਤਮ-ਪ੍ਰਭੂ ਨੇ
ਉਹ ਹਿਰਦਾ-ਘਰ (ਆਤਮਕ ਗੁਣਾਂ ਨਾਲ) ਭਰਪੂਰ ਕਰ ਦਿੱਤਾ । ਹੇ ਭਾਈ ! (ਜਦੋਂ
ਕਿਸੇ ਵਡ-ਭਾਗੀ ਨੂੰ) ਸੁਖਾਂ ਦਾ ਸਮੁੰਦਰ ਗੁਰੂ ਮਿਲ ਪਿਆ, ਤਦੋਂ ਉਸ ਨੇ ਆਪਣਾ
ਸਾਰਾ ਸਹਿਮ ਦੂਰ ਕਰ ਲਿਆ ।੧।

ਹੇ ਭਾਈ ! ਪਰਮਾਤਮਾ ਦੇ ਸਰੂਪ ਦੀ ਗੱਲ-ਬਾਤ ਦੱਸੀ ਨਹੀਂ ਜਾ ਸਕਦੀ । ਪ੍ਰਭੂ
ਦੇ ਸੇਵਕ ਆਤਮਕ ਜੀਵਨ ਦੇਣ ਵਾਲੀ ਸਿਫਤਿ ਸਾਲਾਹ ਦੀ ਬਾਣੀ ਉਚਾਰਦੇ ਰਹਿੰਦੇ

ਹਨ । ਹੇ ਨਾਨਕ ! ਉਹੀ ਸੇਵਕ ਇਹ ਬਾਣੀ ਉਚਾਰਦੇ ਹਨ, ਜਿਨ੍ਹਾਂ ਨੇ ਪੂਰੇ ਗੁਰੂ ਪਾਸੋਂ ਇਹ ਸਮਝ ਹਾਸਲ ਕੀਤੀ ਹੈ । ੨ । ੨ । ੬੬ ।

ਸੋਰਠਿ ਮਹਲਾ ੫ ॥ ਆਗੈ ਸੁਖੁ ਗੁਰਿ ਦੀਆ ॥ ਪਾਛੈ ਕੁਸਲ ਖੇਮ
ਗੁਰਿ ਕੀਆ ॥ ਸਰਬ ਨਿਧਾਨ ਸੁਖ ਪਾਇਆ ॥ ਗੁਰੁ ਅਪੁਨਾ ਰਿਦੈ
ਧਿਆਇਆ ॥੧॥ ਅਪਨੇ ਸਤਿਗੁਰ ਕੀ ਵਡਿਆਈ ॥ ਮਨ ਇਛੇ ਫਲ
ਪਾਈ ॥ ਸੰਤਹੁ ਦਿਨੁ ਦਿਨੁ ਚੜੈ ਸਵਾਈ ॥ ਰਹਾਉ ॥ ਜੀਅ ਜੰਤ ਸਭਿ
ਭਏ ਦਇਆਲਾ ਪ੍ਰਭਿ ਅਪਨੇ ਕਰਿ ਦੀਨੇ ॥ ਸਹਜ ਸੁਭਾਇ ਮਿਲੇ ਗੋਪਾਲਾ
ਨਾਨਕ ਸਾਚਿ ਪਤੀਨੇ ॥ ੨ ॥ ੩ ॥ ੬੭ ॥ [ਪੰਨਾ ੬੨੬]

ਪਦ ਅਰਥ :-ਆਗੈ-ਪਰਲੋਕ ਵਿਚ, ਅਗਾਂਹ ਆਉਣ ਵਾਲੇ ਜੀਵਨ-ਸਮੇਂ ਵਿਚ । ਗੁਰਿ-ਗੁਰੂ ਨੇ । ਪਾਛੈ-ਬੀਤੇ ਸਮੇਂ ਵਿਚ, ਇਸ ਲੋਕ ਵਿਚ । ਕੁਸਲ ਖੇਮ-ਸੁਖ ਆਨੰਦ । ਨਿਧਾਨ-ਖਜ਼ਾਨੇ । ਰਿਦੈ-ਹਿਰਦੇ ਵਿਚ । ੧ ।

ਵਡਿਆਈ-ਵਡੋਪਣ, ਉੱਚੀ ਆਤਮਕ ਅਵਸਥਾ, ਵੁਡਾ ਜਿਗਰਾ । ਦਿਨੁ ਦਿਨੁ-ਹਰ ਰੋਜ਼, ਦਿਨੋ ਦਿਨ । ਸਵਾਈ-ਵਧੀਕ । ਰਹਾਉ ।

ਸਭਿ-ਸਾਰੇ । ਦਇਆਲਾ-ਦਇਆ ਦਾ ਘਰ, ਦਇਆ-ਭਰਪੂਰ । ਪ੍ਰਭਿ-ਪ੍ਰਭੂ ਨੇ । ਸਹਜ-ਆਤਮਕ ਅਭੋਲਤਾ । ਸੁਭਾਇ-ਪ੍ਰੇਮ ਨਾਲ । ਸਾਚਿ-ਸਦਾ ਥਿਰ ਰਹਿਣ ਵਾਲੇ ਪਰਮਾਤਮਾ ਵਿਚ । ਪਤੀਨੇ-ਪਤੀਜੀ, ਮਸਤ ਹੋ ਗਏ । ੨ ।

ਅਰਥ :-ਹੇ ਸੰਤ ਜਨੋ ! (ਵੇਖੋ) ਆਪਣੇ ਗੁਰੂ ਦੀ ਉੱਚੀ ਆਤਮਕ ਅਵਸਥਾ । (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ, ਉਹ) ਮਨ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ । ਗੁਰੂ ਦੀ ਇਹ ਉਦਾਰਤਾ ਦਿਨੋ ਦਿਨ ਵਧਦੀ ਚਲੀ ਜਾਂਦੀ ਹੈ । ਰਹਾਉ ।

ਹੇ ਸੰਤ ਜਨੋ ! ਜਿਸ ਮਨੁੱਖ ਨੇ ਆਪਣੇ ਗੁਰੂ ਨੂੰ (ਆਪਣੇ) ਹਿਰਦੇ ਵਿਚ ਵਸਾ ਲਿਆ, ਉਸ ਨੇ ਸਾਰੇ (ਆਤਮਕ) ਖਜ਼ਾਨੇ ਸਾਰੇ ਆਨੰਦ ਪ੍ਰਾਪਤ ਕਰ ਲਏ । ਗੁਰੂ ਨੇ ਉਸ ਮਨੁੱਖ ਨੂੰ ਅਗਾਂਹ ਆਉਣ ਵਾਲੇ ਜੀਵਨ-ਰਾਹ ਵਿਚ ਸੁੱਖ ਬਖਸ਼ ਦਿੱਤਾ, ਬੀਤੇ ਸਮੇਂ ਵਿਚ ਭੀ ਗੁਰੂ ਨੇ ਉਸ ਨੂੰ ਸੁਖ ਆਨੰਦ ਬਖਸ਼ਿਆ । ੧ ।

ਹੇ ਸੰਤ ਜਨੋ ! (ਜੇਹੜੇ ਭੀ ਜੀਵ ਗੁਰੂ ਦੀ ਸ਼ਰਨ ਪੈਂਦੇ ਹਨ ਉਹ) ਸਾਰੇ ਹੀ ਜੀਵ ਦਇਆ-ਭਰਪੂਰ (ਹਿਰਦੇ ਵਾਲੇ) ਹੋ ਜਾਂਦੇ ਹਨ, ਪ੍ਰਭੂ ਉਹਨਾਂ ਨੂੰ ਆਪਣੇ ਬਣਾ ਲੈਂਦਾ ਹੈ । ਹੇ ਨਾਨਕ ! (ਅੰਦਰ ਪੈਦਾ ਹੋ ਚੁਕੀ) ਆਤਮਕ ਅਭੋਲਤਾ ਤੇ ਪ੍ਰੀਤਿ ਦੇ ਕਾਰਨ ਉਹਨਾਂ ਨੂੰ ਸ੍ਰਿਸ਼ਟੀ ਦਾ ਪਾਲਕ-ਪ੍ਰਭੂ ਮਿਲ ਪੈਂਦਾ ਹੈ, ਉਹ ਸਦਾ ਥਿਰ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਮਗਨ ਰਹਿੰਦੇ ਹਨ । ੨ । ੩ । ੬੭ ।

ਸੋਰਠਿ ਮਹਲਾ ੫॥ ਗੁਰ ਕਾ ਸਬਦੁ ਰਖਵਾਰੇ ॥ ਚਉਕੀ ਚਉਗਿਰੀਦਿ
ਹਮਾਰੇ ॥ ਰਾਮ ਨਾਮਿ ਮਨੁ ਲਾਗਾ ॥ ਜਮੁ ਲਜਾਇ ਕਰਿ ਭਾਗਾ ॥ ੧ ॥
ਪ੍ਰਭ ਜੀ ਤੂ ਮੇਰੇ ਸੁਖਦਾਤਾ ॥ ਬੰਧਨ ਕਾਟਿ ਕਰੇ ਮਨੁ ਨਿਰਮਲੁ ਪੂਰਨ
ਪੁਰਖੁ ਬਿਧਾਤਾ ॥ ਰਹਾਉ ॥ ਨਾਨਕ ਪ੍ਰਭੁ ਅਬਿਨਾਸੀ ॥ ਤਾ ਕੀ ਸੇਵ ਨ
ਬਿਰਥੀ ਜਾਸੀ ॥ ਅਨਦ ਕਰਹਿ ਤੇਰੇ ਦਾਸਾ ॥ ਜਪਿ ਪੂਰਨ ਹੋਈ ਆਸਾ ॥
੨ ॥ ੪ ॥ ੬੮ ॥ [ਪੰਨਾ ੬੨੬]

ਪਦ ਅਰਥ :-ਰਖਵਾਰੇ-ਰਾਖਾ । ਚਉਕੀ-ਪਹਿਰਾ । ਚਉਗਿਰਦਿ-ਚੌਹੀਂ
ਪਾਸੀਂ, ਚੁਫੇਰੇ । ਨਾਮਿ-ਨਾਮ ਵਿਚ । ਲਜਾਇ ਕਰਿ-ਸ਼ਰਮਿੰਦਾ ਹੋ ਕੇ । ੧ ।

ਪ੍ਰਭ-ਹੇ ਪ੍ਰਭੂ ! ਬੰਧਨ-(ਮਾਇਆ ਦੇ ਮੋਹ ਆਦਿਕ ਦੇ) ਜੰਜੀਰ । ਕਾਟਿ-
ਕੱਟ ਕੇ । ਨਿਰਮਲੁ-ਪਵਿਤ੍ਰ । ਪੁਰਖੁ-ਸਰਬ-ਵਿਆਪਕ । ਬਿਧਾਤਾ-ਸਿਰਜਣਹਾਰ
ਪ੍ਰਭੂ । ਰਹਾਉ ।

ਤਾ ਕੀ-ਉਸ (ਪ੍ਰਭੂ) ਦੀ । ਸੇਵ-ਸੇਵਾ-ਭਗਤੀ । ਬਿਰਥੀ-ਵਿਆਰਥ, ਖ਼ਾਲੀ ।
ਜਾਸੀ-ਜਾਏਗੀ । ਕਰਹਿ-ਕਰਦੇ ਹਨ । ਜਪਿ-ਜਪ ਕੇ । ਆਸਾ-ਮਨੋ-ਕਾਮਨਾ । ੨ ।

ਅਰਥ :-ਹੇ ਪ੍ਰਭੂ ਜੀ ! ਮੇਰੇ ਵਾਸਤੇ ਤਾਂ ਤੂੰ ਹੀ ਸੁਖਾਂ ਦਾ ਦਾਤਾ ਹੈਂ । (ਹੇ
ਭਾਈ ! ਜੇਹੜਾ ਮਨੁੱਖ ਪ੍ਰਭੂ ਦੇ ਨਾਮ ਵਿਚ ਮਨ ਜੋੜਦਾ ਹੈ) ਸਰਬ-ਵਿਆਪਕ
ਸਿਰਜਣਹਾਰ ਪ੍ਰਭੂ (ਉਸ ਦੇ ਮਾਇਆ ਦੇ ਮੋਹ ਆਦਿਕ ਦੇ ਸਾਰੇ) ਬੰਧਨ ਕੱਟ ਕੇ ਉਸ
ਦੇ ਮਨ ਨੂੰ ਪਵਿਤ੍ਰ ਕਰ ਦੇਂਦਾ ਹੈ । ਰਹਾਉ ।

(ਹੇ ਭਾਈ ! ਵਿਕਾਰਾਂ ਦੇ ਟਾਕਰੇ ਤੇ) ਗੁਰੂ ਦਾ ਸ਼ਬਦ ਹੀ ਅਸਾਂ ਜੀਵਾਂ ਦਾ ਰਾਖਾ
ਹੈ, ਸ਼ਬਦ ਹੀ (ਸਾਨੂੰ ਵਿਕਾਰਾਂ ਤੋਂ ਬਚਾਣ ਲਈ) ਸਾਡੇ ਚੁਫੇਰੇ ਪਹਿਰਾ ਹੈ । (ਗੁਰ-
ਸ਼ਬਦ ਦੀ ਬਰਕਤਿ ਨਾਲ ਜਿਸ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੁੜਦਾ ਹੈ,
ਉਸ ਪਾਸੋਂ (ਵਿਕਾਰ ਤਾਂ ਕਿਤੇ ਰਹੇ) ਜਮ (ਭੀ) ਸ਼ਰਮਿੰਦਾ ਹੋ ਕੇ ਭੱਜ ਜਾਂਦਾ ਹੈ । ੧ ।

ਹੇ ਨਾਨਕ ! (ਆਖ-) ਅਬਿਨਾਸੀ ਪ੍ਰਭੂ (ਐਸਾ ਉਦਾਰ-ਚਿੱਝ ਹੈ ਕਿ) ਉਸ ਦੀ
ਕੀਤੀ ਹੋਈ ਸੇਵਾ-ਭਗਤੀ ਖ਼ਾਲੀ ਨਹੀਂ ਜਾਂਦੀ । ਹੇ ਪ੍ਰਭੂ ! ਤੇਰੇ ਸੇਵਕ (ਸਦਾ) ਆਤਮਕ
ਆਨੰਦ ਮਾਣਦੇ ਹਨ, ਤੇਰਾ ਨਾਮ ਜਪ ਜਪ ਕੇ ਉਹਨਾਂ ਦੀ ਹਰੇਕ ਮਨੋ-ਕਾਮਨਾ ਪੂਰੀ ਹੋ
ਜਾਂਦੀ ਹੈ । ੨ । ੪ । ੬੮ ।

ਸੋਰਠਿ ਮਹਲਾ ੫ ॥ ਗੁਰ ਅਪੁਨੇ ਬਲਿਹਾਰੀ ॥ ਜਿਨਿ ਪੂਰਨ ਪੈਜ
ਸਵਾਰੀ ॥ ਮਨ ਚਿੰਦਿਆ ਫਲੁ ਪਾਇਆ ॥ ਪ੍ਰਭੁ ਅਪੁਨਾ ਸਦਾ
ਧਿਆਇਆ ॥ ੧ ॥ ਸੰਤਹੁ ਤਿਸੁ ਬਿਨੁ ਅਵਰੁ ਨ ਕੋਈ ॥ ਕਰਣ ਕਾਰਣ

ਪ੍ਰਭੁ ਸੋਈ ॥ ਰਹਾਉ ॥ ਪ੍ਰਭਿ ਅਪਨੈ ਵਰ ਦੀਨੇ ॥ ਸਗਲ ਜੀਅ ਵਸਿ
ਕੀਨੇ ॥ ਜਨ ਨਾਨਕ ਨਾਮੁ ਧਿਆਇਆ ॥ ਤਾ ਸਗਲੇ ਦੂਖ ਮਿਟਾਇਆ ॥
੨ ॥ ੫ ॥੬੬ ॥ [ਪੰਨਾ ੬੨੬]

ਪਦ ਅਰਥ :- ਗੁਰ ਬਲਿਹਾਰੀ-ਗੁਰੂ ਤੋਂ ਸਦਕੇ । ਜਿਨਿ-ਜਿਸ (ਗੁਰੂ) ਨੇ ।
ਪੁਰਨ-ਪੂਰੀ ਤਰ੍ਹਾਂ । ਪੈਜ-ਲਾਜ, ਇੱਜ਼ਤ । ਚਿੰ-ਦਿਆ-ਚਿਤਵਿਆ । ੧ ।

ਤਿਸੁ ਬਿਨੁ-ਉਸ ਪਰਮਾਤਮਾ ਤੋਂ ਬਿਨਾ । ਕਰਣ-ਜਗਤ । ਕਾਰਣ-ਮੂਲ ।
ਸੋਈ-ਉਹੀ । ਰਹਾਉ ।

ਪ੍ਰਭਿ-ਪ੍ਰਭੂ ਨੇ । ਵਰ-ਬਖ਼ਸ਼ਸ਼ਾਂ । ਜੀਅ-[ਲਫਜ਼ 'ਜੀਵ' ਤੋਂ ਬਹੁ ਵਚਨ] ।
ਵਸਿ-ਆਪਣੇ ਵੱਸ ਵਿਚ । ੨ ।

ਅਰਥ :- ਹੇ ਸੰਤ ਜਨੋ ! ਉਸ ਪਰਮਾਤਮਾ ਤੋਂ ਬਿਨਾ (ਜੀਵਾਂ ਦਾ) ਕੋਈ ਹੋਰ
(ਟਾਖਾ) ਨਹੀਂ । ਉਹੀ ਪਰਮਾਤਮਾ ਜਗਤ ਦਾ ਮੂਲ ਹੈ । ਰਹਾਉ ।

ਹੇ ਸੰਤ ਜਨੋ ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਜਿਸ ਨੇ (ਪ੍ਰਭੂ ਦੇ ਨਾਮ
ਦੀ ਦਾਤਿ ਦੇ ਕੇ) ਪੂਰੀ ਤਰ੍ਹਾਂ (ਮੇਰੀ) ਇੱਜ਼ਤ ਰੱਖ ਲਈ ਹੈ । ਹੇ ਭਾਈ ! ਜੇਹੜਾ ਭੀ
ਮਨੁੱਖ ਸਦਾ ਆਪਣੇ ਪ੍ਰਭੂ ਦਾ ਧਿਆਨ ਧਰਦਾ ਹੈ ਉਹ ਮਨ-ਮੰਗੀਆਂ ਮੁਰਾਦਾਂ ਪ੍ਰਾਪਤ
ਕਰ ਲੈਂਦਾ ਹੈ । ੧ ।

ਹੇ ਸੰਤ ਜਨੋ ! ਪਿਆਰੇ ਪ੍ਰਭੂ ਨੇ (ਜੀਵਾਂ ਨੂੰ) ਸਭ ਬਖ਼ਸ਼ਸ਼ਾਂ ਕੀਤੀਆਂ ਹੋਈਆਂ
ਹਨ, ਸਾਰੇ ਜੀਵਾਂ ਨੂੰ ਉਸ ਨੇ ਆਪਣੇ ਵੱਸ ਵਿਚ ਰੱਖਿਆ ਹੋਇਆ ਹੈ । ਹੇ ਦਾਸ
ਨਾਨਕ ! (ਆਖ-ਜਦੋਂ ਭੀ ਕਿਸੇ ਨੇ) ਪਰਮਾਤਮਾ ਦਾ ਨਾਮ ਸਿਮਰਿਆ, ਤਦੋਂ ਉਸ ਨੇ
ਆਪਣੇ ਸਾਰੇ ਦੁੱਖ ਦੂਰ ਕਰ ਲਏ । ੨ । ੫ । ੬੬ ।

ਸੌਰਠਿ ਮਹਲਾ ੫ ॥ ਤਾਪੁ ਗਵਾਇਆ ਗੁਰਿ ਪੂਰੇ ॥ ਵਾਜੇ ਅਨਹਦ
ਤੂਰੇ ॥ ਸਰਬ ਕਲਿਆਣ ਪ੍ਰਭਿ ਕੀਨੇ ॥ ਕਰਿ ਕਿਰਪਾ ਆਪਿ ਦੀਨੇ ॥ ੧ ॥
ਬੇਦਨ ਸਤਿਗੁਰਿ ਆਪਿ ਗਵਾਈ ॥ ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ
ਨਾਮੁ ਧਿਆਈ ॥ ਰਹਾਉ ॥ ਜੇ ਮੰਗਹਿ ਸੋ ਲੇਵਹਿ ॥ ਪ੍ਰਭੁ ਅਪਣਿਆ ਸੰਤਾ
ਦੇਵਹਿ ॥ ਹਰਿ ਗੋਵਿੰਦੁ ਪ੍ਰਭਿ ਰਾਖਿਆ ॥ ਜਨ ਨਾਨਕ ਸਾਚੁ ਸੁਭਾਖਿਆ ॥
੨ ॥ ੬ ॥ ੭੦ ॥ [ਪੰਨਾ ੬੨੬]

ਪਦ ਅਰਥ :- ਗੁਰਿ-ਗੁਰੂ ਨੇ। ਤਾਪੁ-ਦੁੱਖ-ਕਲੇਸ਼ । ਵਾਜੇ-ਵੱਜ ਪਏ । ਅਨਹਦ-
ਇਕ-ਰਸ, ਬਿਨਾ ਵਜਾਏ । ਤੂਰੇ-ਵਾਜੇ । ਕਲਿਆਣ-ਸੁਖ । ਪ੍ਰਭਿ-ਪ੍ਰਭੂ ਨੇ । ਕਰਿ-
ਕਰ ਕੇ । ੧ ।

ਬੇਦਨ-ਪੀੜ । ਸਤਿਗੁਰਿ-ਸਤਿਗੁਰੂ ਨੇ । ਸਭਿ-ਸਾਰੇ । ਸਰਸੇ-ਸ-ਰਸ,
ਰਸ ਸਹਿਤ, ਆਨੰਦ-ਭਰਪੂਰ । ਧਿਆਈ-ਧਿਆਇ, ਸਿਮਰ ਕੇ । ਰਹਾਉ ।

ਮੰਗਹਿ-ਮੰਗਦੇ ਹਨ । ਲੇਵਹਿ-ਹਾਸਲ ਕਰਦੇ ਹਨ । ਪ੍ਰਭ-ਹੇ ਪ੍ਰਭੂ ! ਦੇਵਹਿ-ਤੂੰ
ਦੇਂਦਾ ਹੈਂ । ਪ੍ਰਭਿ-ਪ੍ਰਭੂ ਨੇ । ਸੁਭਾਖਿਆ-ਉਚਾਰਿਆ ਹੈ ।

ਅਰਥ :-ਹੇ ਭਾਈ ! ਸਾਰੇ ਸਿੱਖ ਸੰਤ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ
ਆਨੰਦ-ਭਰਪੂਰ ਹੋਏ ਰਹਿੰਦੇ ਹਨ । (ਜਿਸ ਨੇ ਭੀ ਪਰਮਾਤਮਾ ਦਾ ਨਾਮ ਸਿਮਰਿਆ)
ਗੁਰੂ ਨੇ ਆਪ (ਉਸ ਦੀ ਹਰੇਕ) ਪੀੜਾ ਦੂਰ ਕਰ ਦਿੱਤੀ । ਰਹਾਉ।

ਪੂਰੇ ਗੁਰੂ ਨੇ (ਹਰਿ-ਨਾਮ ਦੀ ਦਵਾਈ ਦੇ ਕੇ ਜਿਸ ਮਨੁੱਖ ਦੇ ਅੰਦਰੋਂ) ਤਾਪ ਦੂਰ
ਕਰ ਦਿੱਤਾ, (ਉਸ ਦੇ ਅੰਦਰ ਆਤਮਕ ਆਨੰਦ ਦੇ, ਮਾਨੋਂ) ਇਕ-ਰਸ ਵਾਜੇ ਵੱਜਣ ਲੱਗ
ਪਏ । ਪ੍ਰਭੂ ਨੇ ਕਿਰਪਾ ਕਰ ਕੇ ਆਪ ਹੀ ਉਸ ਸਾਰੇ ਸੁਖ ਆਨੰਦ ਬਖਸ਼ ਦਿੱਤੇ । ੧ ।

ਹੇ ਪ੍ਰਭੂ ! (ਤੇਰੇ ਦਰ ਤੋਂ ਤੇਰੇ ਸੰਤ ਜਨ) ਜੋ ਕੁਝ ਭੀ ਮੰਗਦੇ ਹਨ, ਉਹ ਹਾਸਲ
ਕਰ ਲੈਂਦੇ ਹਨ । ਤੂੰ ਆਪਣੇ ਸੰਤਾਂ ਨੂੰ (ਆਪ ਸਭ ਕੁਝ) ਦੇਂਦਾ ਹੈਂ । (ਹੇ ਭਾਈ !
ਬਾਲਕ) ਹਰਿ ਗੋਬਿੰਦ ਨੂੰ (ਭੀ) ਪ੍ਰਭੂ ਨੇ (ਆਪ) ਬਚਾਇਆ ਹੈ (ਕਿਸੇ ਵੇਲੇ ਆਦਿਕ
ਨੇ ਨਹੀਂ) ਹੇ ਦਾਸ ਨਾਨਕ ! (ਆਖ-) ਮੈਂ ਤਾਂ ਸਦਾ ਬਿਰ ਰਹਿਣ ਵਾਲੇ ਪ੍ਰਭੂ ਦਾ ਨਾਮ
ਹੀ ਉਚਾਰਦਾ ਹਾਂ । ੨ । ੬ । ੭੦ ।

ਸੋਰਠਿ ਮਹਲਾ ੫॥ ਸੋਈ ਕਰਾਇ ਜੋ ਤੁਧੁ ਭਾਵੈ ॥ ਮੋਹਿ ਸਿਆਣਪ
ਕਛੂ ਨ ਆਵੈ ॥ ਹਮ ਬਾਰਿਕ ਤਉ ਸਰਣਾਈ ॥ ਪ੍ਰਭਿ ਆਪੇ ਪੈਜ ਰਖਾਈ ॥

੧॥ ਮੇਰਾ ਮਾਤ ਪਿਤਾ ਹਰਿ ਰਾਇਆ ॥ ਕਰਿ ਕਿਰਪਾ ਪ੍ਰਤਿਪਾਲਣ
ਲਾਗਾ ਕਰੀ ਤੇਰਾ ਕਰਾਇਆ ॥ ਰਹਾਉ ॥ ਜੀਅ ਜੰਤ ਤੇਰੇ ਧਾਰੇ ॥ ਪ੍ਰਭ
ਡੇਰੀ ਹਾਥਿ ਤੁਮਾਰੇ ॥ ਜਿ ਕਰਾਵੈ ਸੋ ਕਰਣਾ ॥ ਨਾਨਕ ਦਾਸ ਤੇਰੀ ਸਰਣਾ ॥

੨ ॥ ੭ ॥ ੭੧ ॥ [ਪੰਨਾ ੬੨੬]

ਪਦ ਅਰਥ :-ਸੋਈ-ਉਹੀ ਕੰਮ । ਕਰਾਇ-ਤੂੰ ਕਰਾਈਂ । ਭਾਵੈ-ਚੰਗਾ ਲੱਗਦਾ
ਹੈ । ਮੋਹਿ-ਮੈਨੂੰ । ਤਉ-ਤੇਰੀ । ਪ੍ਰਭਿ-ਪ੍ਰਭੂ ਨੇ । ਆਪੇ-ਆਪ ਹੀ । ਪੈਜ-ਇੱਜ਼ਤ ।
ਹਰਿ ਰਾਇਆ-ਹੇ ਪ੍ਰਭੂ ਪਾਤਿਸ਼ਾਹ ! ਕਰੀ-ਮੈਂ ਕਰਦਾ ਹਾਂ । ਰਹਾਉ ।

ਧਾਰੇ-ਸਹਾਰੇ ਹੋਏ । ਹਾਥਿ-ਹੱਥ ਵਿਚ । ਕਰਾਵੈ-ਕਰਾਂਦਾ ਹੈ । ੨ ।

ਅਰਥ :-ਹੇ ਪ੍ਰਭੂ ਪਾਤਿਸ਼ਾਹ ! ਤੂੰ ਹੀ ਮੇਰੀ ਮਾਂ ਹੈਂ, ਤੂੰ ਹੀ ਮੇਰਾ ਪਿਉ ਹੈਂ ।
ਮੇਰੇ ਕਰ ਕੇ ਤੂੰ ਆਪ ਹੀ ਮੇਰੀ ਪਾਲਣਾ ਕਰ ਰਿਹਾ ਹੈਂ । ਹੇ ਪ੍ਰਭੂ ਮੈਂ ਉਹੀ ਕੁਝ
ਕਰਦਾ ਹਾਂ, ਜੋ ਤੂੰ ਮੈਥੋਂ ਕਰਾਂਦਾ ਹੈਂ । ਰਹਾਉ ।

ਹੇ ਪ੍ਰਭੂ ਪਾਤਿਸ਼ਾਹ ! ਤੂੰ ਮੈਥੋਂ ਉਹੀ ਕੰਮ ਕਰਾਇਆ ਕਰ ਜੋ ਤੈਨੂੰ ਚੰਗਾ ਲੱਗਦਾ ਹੈ, ਮੈਨੂੰ ਕੋਈ ਅਕਲ ਦੀ ਗੱਲ ਕਰਨੀ ਨਹੀਂ ਆਉਂਦੀ। ਹੇ ਪ੍ਰਭੂ ! ਅਸੀਂ (ਤੋਰੇ) ਬੱਚੇ ਤੇਰੀ ਸ਼ਰਨ ਆਏ ਹਾਂ।

ਹੇ ਭਾਈ ! (ਸ਼ਰਨ ਪਏ ਜੀਵ ਦੀ) ਪ੍ਰਭੂ ਨੇ ਆਪ ਹੀ ਇੱਜ਼ਤ (ਸਦਾ) ਰਖਾਈ ਹੈ। ੧।

ਹੇ ਪ੍ਰਭੂ ! (ਅਸੀਂ ਜੀਵਾਂ ਦੀ ਜ਼ਿੰਦਗੀ ਦੀ) ਡੋਰ ਤੇਰੇ ਹੱਥ ਵਿਚ ਹੈ, ਸਾਰੇ ਜੀਵ ਤੇਰੇ ਹੀ ਆਸਰੇ ਹਨ। ਹੇ ਨਾਨਕ ! (ਆਖ-ਹੇ ਪ੍ਰਭੂ!) ਤੇਰੇ ਦਾਸ ਤੇਰੀ ਹੀ ਸ਼ਰਨ ਪਏ ਰਹਿੰਦੇ ਹਨ।

ਹੇ ਭਾਈ ! ਅਸੀਂ ਜੀਵ ਉਹੀ ਕੁਝ ਕਰ ਸਕਦੇ ਹਾਂ ਜੋ ਕੁਝ ਪਰਮਾਤਮਾ ਸਾਥੋਂ ਕਰਾਂਦਾ ਹੈ। ੨। ੭। ੭੧।

ਸੋਰਠਿ ਮਹਲਾ ੫ ॥ ਹਰਿਨਾਮੁ ਰਿਦੈ ਪਰੋਇਆ ॥ ਸਭੁ ਕਾਜੁ ਹਮਾਰਾ ਹੋਇਆ ॥ ਪ੍ਰਭੁ ਚਰਣੀ ਮਨੁ ਲਾਗਾ ॥ ਪੂਰਨ ਜਾ ਕੇ ਭਾਗਾ ॥ ੧ ॥
ਮਿਲਿ ਸਾਧਸੰਗਿ ਹਰਿ ਧਿਆਇਆ ॥ ਆਠ ਪਹਰ ਅਰਾਧਿਓ ਹਰਿ ਹਰਿ ਮਨ ਚਿੰਦਿਆ ਫਲੁ ਪਾਇਆ ॥ ਰਹਾਉ ॥ ਪਰਾ ਪੂਰਬਲਾ ਅੰਕੁਰੁ ਜਾਗਿਆ ॥
ਰਾਮਨਾਮਿ ਮਨੁ ਲਾਗਿਆ ॥ ਮਨਿ ਤਨਿ ਹਰਿ ਦਰਸਿ ਸਮਾਵੈ ॥ ਨਾਨਕ ਦਾਸ ਸਚੇ ਗੁਣ ਗਾਵੈ ॥ ੨ ॥ ੮ ॥ ੭੨ ॥ [ਪੰਨਾ ੬੨੭]

ਪਦ ਅਰਥ :- ਰਿਦੈ-ਹਿਰਦੇ ਵਿਚ। ਪਰੋਇਆ-ਚੰਗੀ ਤਰ੍ਹਾਂ ਵਸਾ ਲਿਆ। ਸਭੁ-ਸਾਰਾ। ਕਾਜੁ-ਜੀਵਨ-ਮਨੋਰਥ। ਜਾ ਕੇ-ਜਿਸ ਮਨੁੱਖ ਦੇ। ੧।

ਮਿਲਿ-ਮਿਲ ਕੇ। ਸਾਧ ਸੰਗਿ-ਸਾਧ ਸੰਗਤਿ ਵਿਚ। ਅਰਾਧਿਓ-ਸਿਮਰਿਆ। ਮਨ ਚਿੰਦਿਆ-ਮਨ-ਇੱਛਤ। ਰਹਾਉ।

ਪਰਾ ਪੂਰਬਲਾ-ਅਨੇਕਾਂ ਪਹਿਲੇ ਜਨਮਾਂ ਦਾ। ਅੰਕੁਰੁ-ਅੱਗੂਰਾ ਜਾਗਿਆ-ਛੁੱਟ ਪਿਆ। ਨਾਮਿ-ਨਾਮ ਵਿਚ। ਮਨਿ ਤਨਿ-ਮਨ ਦੀ ਰਾਹੀਂ ਤਨ ਦੀ ਰਾਹੀਂ, ਪੂਰਨ ਤੌਰ ਤੇ। ਦਰਸਿ-ਦਰਸਨ ਵਿਚ। ਸਚੇ-ਸਦਾ-ਬਿਰ ਹਰੀ ਦੇ। ੨।

ਅਰਥ :- (ਹੇ ਭਾਈ ! ਜਿਸ ਭੀ ਮਨੁੱਖ ਨੇ) ਸਾਧ ਸੰਗਤਿ ਵਿਚ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ, ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦਾ ਨਾਮ ਯਾਦ ਕੀਤਾ, ਉਸ ਨੇ ਹਰੇਕ ਮਨ-ਮੰਗੀ ਮੁਰਾਦ ਪਾ ਲਈ। ਰਹਾਉ।

ਹੇ ਭਾਈ ! ਜਿਸ ਮਨੁੱਖ ਦੇ ਭਾਗ ਚੰਗੀ ਤਰ੍ਹਾਂ ਜਾਗ ਪੈਂਦੇ ਹਨ, ਉਸ ਦਾ ਮਨ ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿੰਦਾ ਹੈ। ਹੇ ਭਾਈ ! ਜਦੋਂ ਪਰਮਾਤਮਾ ਦਾ ਨਾਮ

ਹਿਰਦੇ ਵਿਚ ਚੰਗੀ ਤਰ੍ਹਾਂ ਵਸਾ ਲਿਆ ਜਾਂਦਾ ਹੈ, ਤਦੋਂ ਅਸਾਂ ਜੀਵਾਂ ਦਾ ਸਾਰਾ ਜੀਵਨ-
ਮਨੋਰਥ ਸਫਲ ਹੋ ਜਾਂਦਾ ਹੈ । ੧ ।

ਹੇ ਦਾਸ ਨਾਨਕ ! (ਆਖ-ਸਾਧ ਸੰਗਤਿ ਵਿਚ ਮਿਲ ਕੇ ਜਦੋਂ ਕਿਸੇ ਮਨੁੱਖ ਦੇ)
ਅਨੇਕਾਂ ਪੂਰਬਲੇ ਜਨਮਾਂ ਦੇ ਸੰਸਕਾਰਾਂ ਦਾ ਬੀਜ ਉੱਗ ਪੈਂਦਾ ਹੈ (ਪੂਰਬਲੇ ਸੰਸਕਾਰ
ਜਾਗ ਪੈਂਦੇ ਹਨ, ਤਦੋਂ ਉਸ ਦਾ) ਮਨ ਪਰਮਾਤਮਾ ਦੇ ਨਾਮ ਵਿਚ ਲੱਗਣ ਲੱਗ
ਪੈਂਦਾ ਹੈ, ਉਹ ਮਨੁੱਖ ਮਨੋਂ ਤਨੋਂ ਪਰਮਾਤਮਾ ਦੇ ਦੀਦਾਰ ਵਿਚ ਮਸਤ ਰਹਿੰਦਾ
ਹੈ, ਉਹ ਮਨੁੱਖ ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ।
੨ । ੮ । ੭੨ ।

ਸੋਰਠਿ ਮਹਲਾ ੫ ॥ ਗੁਰ ਮਿਲਿ ਪ੍ਰਭੂ ਚਿਤਾਰਿਆ ॥ ਕਾਰਜ ਸਭਿ
ਸਵਾਰਿਆ ॥ ਮੰਦਾ ਕੋ ਨ ਅਲਾਏ ॥ ਸਭ ਜੈਜੈਕਾਰੁ ਸੁਣਾਏ ॥ ੧ ॥ ਸੰਤਹੁ
ਸਾਚੀ ਸਰਣਿ ਸੁਆਮੀ ॥ ਜੀਅ ਜੰਤ ਸਭਿ ਹਾਥਿ ਤਿਸੈ ਕੈ ਸੋ ਪ੍ਰਭੂ
ਅੰਤਰਜਾਮੀ ॥ ਰਹਾਉ ॥ ਕਰਤਬ ਸਭਿ ਸਵਾਰੇ ॥ ਪ੍ਰਭਿ ਅਪਨਾ ਬਿਰਦੁ
ਸਮਾਰੇ ॥ ਪਤਿਤ ਪਾਵਨ ਪ੍ਰਭ ਨਾਮਾ ॥ ਜਨ ਨਾਨਕ ਸਦ ਕੁਰਬਾਨਾ ॥
੨ ॥ ੯ ॥ ੭੩ ॥ [ਪੰਨਾ ੬੨੭]

ਪਦ ਅਰਥ :- ਗੁਰ ਮਿਲਿ-ਗੁਰੂ ਨੂੰ ਮਿਲ ਕੇ । ਸਭਿ-ਸਾਰੇ । ਮੰਦਾ ਕੋ-ਕੋਈ
ਭੈੜਾ ਬੋਲ । ਅਲਾਏ-ਬੋਲਦਾ । ਸਭ-ਸਾਰੀ (ਲੁਕਾਈ) ਨੂੰ । ਜੈਜੈਕਾਰੁ-ਪਰਮਾਤਮਾ ਦੀ
ਸਿਫਤਿ ਸਾਲਾਹ । ਸੁਣਾਏ-ਸੁਣਾਂਦਾ ਹੈ । ੧ ।

ਸਾਚੀ-ਸਦਾ ਕਾਇਮ ਰਹਿਣ ਵਾਲੀ । ਸਭਿ-ਸਾਰੇ । ਹਾਥਿ-ਹੱਥ ਵਿਚ । ਤਿਸੈ
ਕੈ ਹਾਥਿ-ਉਸੇ ਦੇ ਹੱਥ ਵਿਚ । ਅੰਤਰਜਾਮੀ-ਦਿਲ ਦੀ ਜਾਣਨ ਵਾਲਾ । ਰਹਾਉ ।

ਪ੍ਰਭਿ-ਪ੍ਰਭੂ ਨੇ । ਬਿਰਦੁ-ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ । ਸਮਾਰੇ-
ਚੇਤੇ ਰੱਖਿਆ ਹੋਇਆ ਹੈ । ਪਤਿਤ ਪਾਵਨ-ਵਿਕਾਰਾਂ ਵਿਚ ਡਿੱਗੇ ਮਨੁੱਖਾਂ ਨੂੰ ਪਵਿਤ੍ਰ
ਕਰਨ ਵਾਲਾ । ੨ ।

ਅਰਥ :- ਹੇ ਸੰਤ ਜਨੋ ! ਮਾਲਕ-ਪ੍ਰਭੂ ਦਾ ਆਸਰਾ ਪੱਕਾ ਆਸਰਾ ਹੈ (ਕਿਉਂਕਿ)
ਸਾਰੇ ਹੀ ਜੀਵ ਉਸ ਪ੍ਰਭੂ ਦੇ ਹੱਥ ਵਿਚ ਹੀ ਹਨ, ਅਤੇ, ਉਹ ਪ੍ਰਭੂ ਹਰੇਕ ਜੀਵ ਦੇ ਦਿਲ
ਦੀ ਜਾਣਨ ਵਾਲਾ ਹੈ । ਰਹਾਉ ।

ਹੇ ਸੰਤ ਜਨੋ ! (ਜਿਸ ਮਨੁੱਖ ਨੇ) ਗੁਰੂ ਨੂੰ ਮਿਲ ਕੇ ਪਰਮਾਤਮਾ ਨੂੰ ਯਾਦ ਕਰਨਾ
ਸ਼ੁਰੂ ਕਰ ਦਿੱਤਾ, ਉਸ ਨੇ ਆਪਣੇ ਸਾਰੇ ਕੰਮ ਸਵਾਰ ਲਏ । ਉਹ ਮਨੁੱਖ (ਕਿਸੇ ਨੂੰ
ਕੋਈ ਭੈੜੇ ਬੋਲ ਨਹੀਂ ਬੋਲਦਾ, ਉਹ ਸਾਰੀ ਲੁਕਾਈ ਨੂੰ ਪ੍ਰਭੂ ਦੀ ਸਿਫਤਿ ਸਾਲਾਹ ਹੀ

ਸੁਣਾਂਦਾ ਰਹਿੰਦਾ ਹੈ । ੧ ।

ਹੇ ਸੰਤ ਜਨੋ ! (ਜਿਸ ਮਨੁੱਖ ਨੇ ਪ੍ਰਭੂ ਦਾ ਪੱਕਾ ਆਸਰਾ ਲਿਆ, ਪ੍ਰਭੂ ਨੇ ਉਸ ਦੇ) ਸਾਰੇ ਕੰਮ ਸਵਾਰ ਦਿੱਤੇ । ਪ੍ਰਭੂ ਨੇ ਆਪਣਾ ਇਹ ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ ਸਦਾ ਹੀ ਚੇਤੇ ਰੱਖਿਆ ਹੋਇਆ ਹੈ । (ਹੇ ਸੰਤ ਜਨੋ !) ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿਤ੍ਰ ਕਰਨ ਵਾਲਾ ਹੈ । ਹੇ ਦਾਸ ਨਾਨਕ ! (ਆਖ-ਸੈਂ ਉਸ ਤੋਂ) ਸਦਾ ਸਦਕੇ ਜਾਂਦਾ ਹਾਂ । ੨।੯।੭੩।

ਸੋਰਠਿ ਮਹਲਾ ੫ ॥ ਪਾਰਬ੍ਰਹਮਿ ਸਾਜਿ ਸਵਾਰਿਆ ॥ ਇਹੁ ਲਹੁੜਾ
ਗੁਰੂ ਉਬਾਰਿਆ ॥ ਅਨਦ ਕਰਹੁ ਪਿਤ ਮਾਤਾ ॥ ਪਰਮੇਸਰੁ ਜੀਅ ਕਾ
ਦਾਤਾ ॥ ੧ ॥ ਸੁਭ ਚਿਤਵਨਿ ਦਾਸ ਤੁਮਾਰੇ ॥ ਰਾਖਹਿ ਪੈਜ ਦਾਸ ਅਪੁਨੇ
ਕੀ ਕਾਰਜ ਆਪਿ ਸਵਾਰੇ ॥ ਰਹਾਉ ॥ ਮੇਰਾ ਪ੍ਰਭੂ ਪਰਉਪਕਾਰੀ ॥ ਪੂਰਨ
ਕਲ ਜਿਨਿ ਧਾਰੀ ॥ ਨਾਨਕ ਸਰਣੀ ਆਇਆ ॥ ਮਨਚਿੰਦਿਆ ਫਲੁ
ਪਾਇਆ ॥੨॥੧੦॥੭੪॥ [ਪੰਨਾ ੬੨੭]

ਪਦ ਅਰਥ :- ਪਾਰਬ੍ਰਹਮਿ-ਪਰਮਾਤਮਾ ਨੇ । ਸਾਜਿ-ਸਾਜ ਕੇ, ਪੈਦਾ ਕਰ ਕੇ । ਸਵਾਰਿਆ-ਸੋਹਣਾ ਬਣਾ ਦਿੱਤਾ । ਲਹੁੜਾ-ਛੋਟਾ ਬੱਚਾ । ਉਬਾਰਿਆ-ਬਚਾ ਲਿਆ ਹੈ । ਕਰਹੁ-ਕਰਨੁ, ਬੇਸ਼ਕ ਕਰਨ [ਹੁਕਮੀ ਭਵਿਖਤ, ਅੱਲ ਪੁਰਖ, ਬਹੁ ਵਚਨ] । ਪਿਤ ਮਾਤਾ-ਮਾਪੇ । ਜੀਅ ਕਾ ਦਾਤਾ-ਜਿੰਦ ਦਾ ਦੇਣ ਵਾਲਾ । ੧।

ਸੁਭ-ਭਲਾਈ, ਸਭ ਦੀ ਭਲਾਈ । ਚਿਤਵਨਿ-ਚਿਤਵਦੇ ਹਨ । ਰਾਖਹਿ-ਭੁੰ
ਰੱਖਦਾ ਹੈਂ । ਪੈਜ-ਲਾਜ । ਸਵਾਰੇ-ਸਵਾਰਿ, ਸਵਾਰ ਕੇ, ਸਿਰੇ ਚਾੜ੍ਹ ਕੇ । ਰਹਾਉ।

ਪਰ ਉਪਕਾਰੀ-ਦੂਜਿਆਂ ਦੀ ਭਲਾਈ ਕਰਨ ਵਾਲਾ । ਕਲ-ਸੱਤਿਆ, ਸ਼ਕਤੀ ।
ਜਿਨਿ-ਜਿਸ (ਪ੍ਰਭੂ) ਨੇ । ਮਨ-ਚਿੰਦਿਆ-ਮਨ-ਇੱਛਤ । ਚਿੰਦਿਆ-ਚਿਤਵਿਆ । ੨।

ਅਰਥ :- ਹੇ ਪ੍ਰਭੂ ! ਤੇਰੇ ਸੇਵਕ ਸਭ ਦਾ ਭਲਾ ਮੰਗਦੇ ਹਨ । (ਆਪਣੇ ਸੇਵਕਾਂ ਦੀ ਮੰਗ ਅਨੁਸਾਰ) ਤੂੰ ਕੰਮ ਸਵਾਰ ਕੇ ਆਪਣੇ ਸੇਵਕਾਂ ਦੀ ਇੱਜ਼ਤ ਰੱਖ ਲੈਂਦਾ ਹੈਂ । ਰਹਾਉ ।

ਹੇ ਭਾਈ ! ਪਰਮਾਤਮਾ ਨੇ ਇਸ ਛੋਟੇ ਬੱਚੇ (ਹਰਗੋਬਿੰਦ) ਨੂੰ ਸਾਜਿਆ ਤੇ ਸਵਾਰਿਆ । ਪਰਮਾਤਮਾ ਹੀ ਜਿੰਦ ਦਾ ਦਾਤਾ ਹੈ (ਰਾਖਾ ਹੈ) । (ਸਾਧ ਸੰਗਤਿ ਦੀ ਅਰ-ਦਾਸ ਸੁਣ ਕੇ) ਗੁਰੂ ਨੇ ਇਸ ਨੂੰ ਬਚਾ ਲਿਆ ਹੈ । (ਗੁਰੂ ਪਰਮਾਤਮਾ ਦੀ ਮੋਹਰ ਦਾ ਸਦਕਾ ਇਸ ਦੇ) ਮਾਪੇ ਬੇਸ਼ਕ ਖੁਸ਼ੀ ਮਨਾਣੇ । ੧ ।

ਹੇ ਭਾਈ ! ਜਿਸ ਮੇਰੇ ਪ੍ਰਭੂ ਨੇ ਸਾਰੇ ਜਗਤ ਵਿਚ ਆਪਣੀ ਸ਼ਕਤੀ ਟਿਕਾਈ ਹੋਈ ਹੈ, ਉਹੀ ਸਭ ਦੀ ਭਲਾਈ ਕਰਨ ਵਾਲਾ ਹੈ । ਹੇ ਨਾਨਕ ! (ਆਖ-ਹੇ ਭਾਈ !) ਜੇਹੜਾ

ਭੀ ਮਨੁੱਖ (ਉਸ ਪ੍ਰਭੂ ਦੀ) ਸਰਨ ਆ ਪੈਂਦਾ ਹੈ, ਉਹ ਮਨ-ਮੰਗੀ ਮੁਰਾਦ ਪਾ ਲੈਂਦਾ ਹੈ
੨। ੧੦। ੭੪।

ਸੋਰਠਿ ਮਹਲਾ ੫ ॥ ਸਦਾ ਸਦਾ ਹਰਿ ਜਾਪੇ ॥ ਪ੍ਰਭ ਬਾਲਕ ਰਾਖੇ
ਆਪੇ ॥ ਸੀਤਲਾ ਠਾਕਿ ਰਹਾਈ ॥ ਬਿਘਨ ਗਏ ਹਰਿ ਨਾਈ ॥ ੧ ॥ ਮੇਰਾ
ਪ੍ਰਭੁ ਹੋਆ ਸਦਾ ਦਇਆਲਾ ॥ ਅਰਦਾਸਿ ਸੁਣੀ ਭਗਤ ਅਪੁਨੇ ਕੀ ਸਭ
ਜੀਅ ਭਇਆ ਕਿਰਪਾਲਾ ॥ ਰਹਾਉ ॥ ਪ੍ਰਭ ਕਰਣ ਕਾਰਣ ਸਮਰਾਥਾ ॥
ਹਰਿ ਸਿਮਰਤ ਸਭੁ ਦੁਖੁ ਲਾਥਾ ॥ ਅਪਣੇ ਦਾਸ ਕੀ ਸੁਣੀ ਬੇਨੰਤੀ ॥ ਸਭ
ਨਾਨਕ ਸੁਖਿ ਸਵੰਤੀ ॥ ੨ ॥ ੧੧ ॥ ੭੫ ॥ [ਪੰਨਾ ੬੨੭]

ਪਦ ਅਰਥ :- ਜਾਪੇ-ਜਾਪਿ, ਜਪਿਆ ਕਰ। ਆਪੇ-ਆਪ ਹੀ। ਠਾਕਿ-ਰੋਕ
ਕੇ। ਨਾਈ-ਸਿਫਤਿ ਸਾਲਾਹ [ਜਨਾ-ਨਾਈ, ਸਿਫਤਿ ਸਾਲਾਹ]। ੧।

ਸਭ ਜੀਅ-ਸਾਰੇ ਜੀਵਾਂ ਉੱਤੇ। ਰਹਾਉ।

ਕਰਣ ਕਾਰਣ-ਜਗਤ ਦਾ ਮੂਲ। ਕਰਣ-ਜਗਤ। ਸਮਰਾਥਾ-ਸਭ ਤਾਕਤਾਂ ਦਾ
ਮਾਲਕ। ਸੁਖਿ-ਸੁਖ ਵਿਚ, ਸੁਖ ਨਾਲ। ੨।

ਅਰਥ :- ਹੇ ਭਾਈ ! ਮੇਰਾ ਪ੍ਰਭੂ ਸਦਾ ਹੀ ਦਇਆਵਾਨ ਰਹਿੰਦਾ ਹੈ। ਸਾਰੇ ਹੀ
ਜੀਵਾਂ ਉੱਤੇ ਦਇਆਵਾਨ ਰਹਿੰਦਾ ਹੈ। ਉਹ ਆਪਣੇ ਭਗਤ ਦੀ ਅਰਜ਼ੋਈ (ਸਦਾ)
ਸੁਣਦਾ ਹੈ। ਰਹਾਉ।

ਹੇ ਭਾਈ ! ਸਦਾ ਹੀ (ਸਿਰਫ) ਪਰਮਾਤਮਾ ਦਾ ਨਾਮ ਜਪਿਆ ਕਰੋ। ਪ੍ਰਭੂ ਜੀ
ਆਪ ਹੀ ਬਾਲਕਾਂ ਦੇ ਰਾਖੇ ਹਨ। (ਬਾਲਕ ਹਰਿ ਗੋਬਿੰਦ ਤੋਂ ਪ੍ਰਭੂ ਨੇ ਆਪ ਹੀ) ਸੀਤਲਾ
(ਚੇਚਕ) ਰੋਕ ਲਈ ਹੈ। ਪਰਮਾਤਮਾ ਦੀ ਸਿਫਤਿ ਸਾਲਾਹ ਦੀ ਬਰਕਤਿ ਨਾਲ ਖਤਰੇ
ਦੂਰ ਹੋ ਗਏ ਹਨ। ੧।

ਹੇ ਭਾਈ ! ਪ੍ਰਭੂ ਜਗਤ ਦਾ ਮੂਲ ਹੈ, ਤੇ, ਸਭ ਤਾਕਤਾਂ ਦਾ ਮਾਲਕ ਹੈ। ਪ੍ਰਭੂ ਦਾ
ਨਾਮ ਸਿਮਰਿਆਂ ਹਰੇਕ ਦੁੱਖ ਦੂਰ ਹੋ ਜਾਂਦਾ ਹੈ। ਹੇ ਨਾਨਕ ! ਪ੍ਰਭੂ ਨੇ (ਸਦਾ ਹੀ)
ਆਪਣੇ ਸੇਵਕ ਦੀ ਬੇਨਤੀ ਸੁਣ ਲਈ ਹੈ (ਪ੍ਰਭੂ ਦੀ ਮੋਹਰ ਨਾਲ ਹੀ) ਸਾਰੀ ਲੁਕਾਈ
ਸੁਖੀ ਵੱਸਦੀ ਹੈ। ੨। ੧੧। ੭੫।

ਸੋਰਠਿ ਮਹਲਾ ੫ ॥ ਅਪਨਾ ਗੁਰੁ ਧਿਆਇ ॥ ਮਿਲਿ ਕੁਸਲ ਸੇਤੀ
ਘਰਿ ਆਏ ॥ ਨਾਮੈ ਕੀ ਵਡਿਆਈ ॥ ਤਿਸੁ ਕੀਮਤਿ ਕਹਣੁ ਨ ਜਾਈ ॥ ੧ ॥
ਸੰਤਹੁ ਹਰਿ ਹਰਿ ਹਰਿ ਆਰਾਧਹੁ ॥ ਹਰਿ ਆਰਾਧਿ ਸਭੋ ਕਿਛੁ ਪਾਈਅੰ
ਕਾਰਜ ਸਗਲੇ ਸਾਧਹੁ ॥ ਰਹਾਉ ॥ ਪੇਮ ਭਗਤਿ ਪ੍ਰਭੁ ਲਾਗੀ ॥ ਸੋ ਪਾਏ

ਜਿਸੁ ਵਡਭਾਗੀ ॥ ਜਨ ਨਾਨਕ ਨਾਮੁ ਧਿਆਇਆ ॥ ਤਿਨਿ ਸਰਬ ਸੁਖਾ
ਫਲ ਪਾਇਆ ॥੨॥੧੨॥੭੬॥ [ਪੰਨਾ ੬੨੭]

ਪਦ ਅਰਥ :- ਧਿਆਏ-ਧਿਆਨ ਧਰਦਾ ਹੈ। ਮਿਲਿ-(ਗੁਰੂ-ਚਰਨਾਂ ਵਿਚ)
ਜੁੜ ਕੇ। ਕੁਸਲ ਸੇਤੀ-ਆਤਮਕ ਆਨੰਦ ਨਾਲ। ਘਰਿ-ਘਰ ਵਿਚ, ਹਿਰਦੇ-ਘਰ ਵਿਚ,
ਅੰਤਰ-ਆਤਮੇ। ਵਡਿਆਈ-ਬਰਕਤਿ। ੧।

ਸੰਤਹੁ-ਹੇ ਸੰਤ ਜਨੋ ! ਆਰਾਧਿ-ਆਰਾਧ ਕੇ, ਸਿਮਰ ਕੇ। ਸਭੋ ਕਿਛੁ-ਹਰੇਕ
ਚੀਜ਼। ਸਾਧਹੁ-ਸਫਲ ਕਰੋ। ਰਹਾਉ।

ਪ੍ਰੇਮ ਭਗਤਿ-ਪਿਆਰ-ਭਰੀ ਭਗਤੀ। ਤਿਨਿ-ਉਸ (ਮਨੁੱਖ) ਨੇ। ਸਰਬ ਸੁਖਾ-
ਸਾਰੇ ਸੁਖ ਦੇਣ ਵਾਲੇ। ੨।

ਅਰਥ :- ਹੇ ਸੰਤ ਜਨੋ ! ਸਦਾ ਹੀ ਪਰਮਾਤਮਾ ਦਾ ਨਾਮ ਹੀ ਸਿਮਰਿਆ ਕਰੋ।
ਪਰਮਾਤਮਾ ਦਾ ਨਾਮ ਸਿਮਰ ਕੇ ਹਰੇਕ ਚੀਜ਼ ਪ੍ਰਾਪਤ ਕਰ ਲਈਦੀ ਹੈ। (ਤੁਸੀਂ ਭੀ
ਪਰਮਾਤਮਾ ਦਾ ਨਾਮ ਸਿਮਰ ਕੇ ਆਪਣੇ) ਸਾਰੇ ਕੰਮ ਸਵਾਰੋ। ਰਹਾਉ।

ਹੇ ਸੰਤ ਜਨੋ ! ਜੇਹੜਾ ਮਨੁੱਖ ਆਪਣੇ ਗੁਰੂ ਦਾ ਧਿਆਨ ਧਰਦਾ ਹੈ, ਉਹ (ਗੁਰੂ-
ਚਰਨਾਂ ਵਿਚ) ਜੁੜ ਕੇ ਆਤਮਕ ਆਨੰਦ ਨਾਲ ਹਿਰਦੇ-ਘਰ ਵਿਚ ਟਿਕ ਜਾਂਦਾ ਹੈ (ਬਾਹਰ
ਭਟਕਣੋਂ ਬਚ ਜਾਂਦਾ ਹੈ)। ਇਹ ਨਾਮ ਦੀ ਹੀ ਬਰਕਤਿ ਹੈ (ਕਿ ਮਨੁੱਖ ਹੋਰ ਹੋਰ
ਆਸਰਿਆਂ ਦੀ ਭਾਲ ਛੱਡ ਦੇਂਦਾ ਹੈ)। (ਪਰ) ਇਸ (ਹਰਿ-ਨਾਮ) ਦਾ ਮੁੱਲ ਨਹੀਂ
ਦੱਸਿਆ ਜਾ ਸਕਦਾ (ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਨਹੀਂ ਮਿਲਦਾ)। ੧।

(ਹੇ ਸੰਤ ਜਨੋ ! ਜੇਹੜਾ ਮਨੁੱਖ ਗੁਰੂ ਦਾ ਧਿਆਨ ਧਰਦਾ ਹੈ) ਪ੍ਰਭੂ ਦੀ ਪਿਆਰ-
ਭਰੀ ਭਗਤੀ ਵਿਚ ਉਸ ਦਾ ਮਨ ਲੱਗ ਜਾਂਦਾ ਹੈ। ਪਰ ਇਹ ਦਾਤਿ ਉਹੀ ਮਨੁੱਖ ਹਾਸਲ
ਕਰਦਾ ਹੈ ਜਿਸ ਦੇ ਵੱਡੇ ਭਾਗ ਹੋਣ। ਹੇ ਵਾਸ ਨਾਨਕ ! (ਆਖ-) ਜਿਸ ਮਨੁੱਖ ਨੇ ਪਰ-
ਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੇ ਸਾਰੇ ਸੁਖ ਦੇਣ ਵਾਲੇ ਫਲ ਪ੍ਰਾਪਤ ਕਰ ਲਏ
ਹਨ। ੨। ੧੨। ੭੬।

ਸੋਰਠਿ ਮਹਲਾ ੫ ॥ ਪਰਮੇਸਰਿ ਦਿਤਾ ਬੰਨਾ ॥ ਦੁਖ ਰੋਗ ਕਾ ਭੇਰਾ
ਭੰਨਾ ॥ ਅਨਦ ਕਰਹਿ ਨਰ ਨਾਰੀ ॥ ਹਰਿ ਹਰਿ ਪ੍ਰਭਿ ਕਿਰਪਾ ਧਾਰੀ ॥੧॥
ਸੰਤਹੁ ਸੁਖੁ ਹੋਆ ਸਭ ਥਾਈ ॥ ਪਾਰਬ੍ਰਹਮੁ ਪੂਰਨ ਪਰਮੇਸਰੁ ਰਵਿ ਰਹਿਆ
ਸਭਨੀ ਜਾਈ ॥ ਰਹਾਉ ॥ ਧੁਰ ਕੀ ਬਾਣੀ ਆਈ ॥ ਤਿਨਿ ਸਗਲੀ ਚਿੰਤ
ਮਿਟਾਈ ॥ ਦਇਆਲ ਪੁਰਖ ਮਿਹਰਵਾਨਾ ॥ ਹਰਿ ਨਾਨਕ ਸਾਚੁ ਵਖਾਨਾ ॥

੩॥੧੩॥੭੭॥ [ਪੰਨਾ ੬੨੮]

ਪਦ ਅਰਥ :-ਪਰਮੇਸਰਿ—ਪਰਮੇਸਰ ਨੇ । ਬੰਨਾ—ਭੱਕਾ, ਰੁਕਾਵਟ, ਬੰਨ੍ਹ । ਭੰਨਾ—ਭੰਨ ਦਿੱਤਾ, ਤੋੜ ਦਿੱਤਾ । ਕਰਹਿ—ਕਰਦੇ ਹਨ । ਨਰ ਨਾਰੀ—(ਉਹ ਸਾਰੇ) ਨਰ ਨਾਰ, ਉਹ ਸਾਰੇ ਜੀਵ । ਪ੍ਰਭਿ—ਪ੍ਰਭੂ ਨੇ ।੧।

ਰਵਿ ਰਹਿਆ—ਮੌਜੂਦ ਹੈ । ਸਭਨੀ ਜਾਈ—ਸਭ ਥਾਵਾਂ ਵਿਚ । ਰਹਾਉ ।

ਪੁਰ ਕੀ ਬਾਣੀ—ਪਰਮਾਤਮਾ ਦੀ ਸਿਫਤਿ ਸਾਲਾਹ ਦੀ ਬਾਣੀ । ਆਈ—ਆ ਵੱਸੀ। ਤਿਨਿ—ਉਸ (ਮਨੁੱਖ) ਨੇ । ਸਾਚੁ—ਸਦਾ-ਬਿਰ ਪ੍ਰਭੂ ਦਾ ਨਾਮ । ਵਖਾਨਾ—ਉਚਾਰਿਆ।੨।

ਅਰਥ :-ਹੇ ਸੰਤ ਜਨੋ ! (ਜਿਸ ਮਨੁੱਖ ਨੂੰ ਇਹ ਯਕੀਨ ਹੋ ਜਾਂਦਾ ਹੈ ਕਿ) ਪਾਰ ਬ੍ਰਹਮ ਪੂਰਨ ਪਰਮੇਸਰ ਸਭ ਥਾਵਾਂ ਵਿਚ ਮੌਜੂਦ ਹੈ (ਉਸ ਮਨੁੱਖ ਨੂੰ) ਸਭ ਥਾਵਾਂ ਵਿਚ ਸੁਖ ਹੀ ਪ੍ਰਤੀਤ ਹੁੰਦਾ ਹੈ । ਰਹਾਉ ।

ਹੇ ਸੰਤ ਜਨੋ ! (ਜਿਸ ਮਨੁੱਖ ਦੇ ਆਤਮਕ ਜੀਵਨ ਵਾਸਤੇ) ਪਰਮੇਸਰ ਨੇ (ਵਿਕਾਰਾਂ ਦੇ ਰਾਹ ਵਿਚ) ਭੱਕਾ ਮਾਰ ਦਿੱਤਾ, (ਉਸ ਮਨੁੱਖ ਦੇ ਅੰਦਰੋਂ) ਪਰਮੇਸਰ ਨੇ ਦੁੱਖਾਂ ਤੇ ਰੋਗਾਂ ਦਾ ਡੇਰਾ ਹੀ ਮੁਕਾ ਦਿੱਤਾ । ਜਿਨ੍ਹਾਂ ਜੀਵਾਂ ਉੱਤੇ ਪ੍ਰਭੂ ਨੇ (ਇਹ) ਕਿਰਪਾ ਕਰ ਦਿੱਤੀ ਉਹ ਸਾਰੇ ਜੀਵ ਆਤਮਕ ਆਨੰਦ ਮਾਣਦੇ ਹਨ ।੧।

ਹੇ ਸੰਤ ਜਨੋ ! ਪਰਮਾਤਮਾ ਦੀ ਸਿਫਤਿ ਸਾਲਾਹ ਦੀ ਬਾਣੀ ਜਿਸ ਮਨੁੱਖ ਦੇ ਅੰਦਰ ਆ ਵੱਸੀ, ਉਸ ਨੇ ਆਪਣੀ ਸਾਰੀ ਚਿੰਤਾ ਦੂਰ ਕਰ ਲਈ । ਹੇ ਨਾਨਕ ! ਦਇਆ ਦਾ ਸੋਮਾ ਪ੍ਰਭੂ ਉਸ ਮਨੁੱਖ ਉੱਤੇ ਮੇਹਰਵਾਨ ਹੋਇਆ ਰਹਿੰਦਾ ਹੈ, ਉਹ ਮਨੁੱਖ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ ਨਾਮ (ਸਦਾ) ਉਚਾਰਦਾ ਹੈ ।੨।
।੧੩।੭੧।

ਸੋਰਠਿ ਮਹਲਾ ੫ ॥ ਐਥੈ ਓਥੈ ਰਖਵਾਲਾ ॥ ਪ੍ਰਭ ਸਤਿਗੁਰ ਦੀਨ ਦਇਆਲਾ ॥ ਦਾਸ ਅਪਨੇ ਆਪਿ ਰਾਖੇ ॥ ਘਟਿ ਘਟਿ ਸਬਦੁ ਸੁਭਾਖੇ ॥

੧॥ ਗੁਰ ਕੇ ਚਰਣ ਉਪਰਿ ਬਲਿ ਜਾਈ ॥ ਦਿਨਸੁ ਰੈਨਿ ਸਾਸਿ ਸਾਸਿ ਸਮਾਲੀ ਪੂਰਨੁ ਸਭਨੀ ਬਾਈ ॥੧॥ ਰਹਾਉ ॥ ਆਪਿ ਸਹਾਈ ਹੋਆ ॥ ਸਚੇ ਦਾ ਸਚਾ ਵੋਆ ॥ ਤੇਰੀ ਭਗਤਿ ਵਡਿਆਈ ॥ ਪਾਈ ਨਾਨਕ ਪ੍ਰਭ ਸਰਣਾਈ ॥

੨॥੧੪॥੭੮॥ [ਪੰਨਾ ੬੨੮]

ਪਦ ਅਰਥ :-ਐਥੈ—ਇਸ ਲੋਕ ਵਿਚ । ਓਥੈ—ਪਰਲੋਕ ਵਿਚ । ਦਇਆਲਾ—ਦਇਆ ਕਰਨ ਵਾਲਾ । ਘਟਿ ਘਟਿ—ਹਰੇਕ ਸਰੀਰ ਵਿਚ । ਸਬਦੁ—ਬਚਨ, ਬੋਲ । ਸੁਭਾਖੇ—ਚੰਗੀ ਤਰ੍ਹਾਂ ਬੋਲ ਰਿਹਾ ਹੈ ।੧।

ਬਲਿ ਜਾਈ—ਬਲਿ ਜਾਈ, ਮੈਂ ਸਦਕੇ ਜਾਂਦਾ ਹਾਂ । ਰੈਨਿ—ਰਾਤ । ਸਾਸਿ ਸਾਸਿ

—ਹਰੇਕ ਸਾਹ ਦੇ ਨਾਲ । ਸਮਾਲੀ—ਸਮਾਲੀ, ਮੈਂ ਯਾਦ ਕਰਦਾ ਹਾਂ । ਸਭਨੀਂ ਥਾਈ—
ਸਭ ਥਾਵਾਂ ਵਿਚ । ਪੂਰਨ—ਵਿਆਪਕ । ਰਹਾਉ ।

ਸਹਾਈ—ਮਦਦਗਾਰ । ਸਚੇ ਦਾ—ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ।
ਸਚਾ—ਸਦਾ ਕਾਇਮ ਰਹਿਣ ਵਾਲਾ । ਢੋਆ—ਤੁਹਛਾ, ਬਖਸ਼ਿਸ਼ । ਵਡਿਆਈ—ਸੋਭਾ,
ਸਿਫਤਿ ਸਾਲਾਹ । ਪ੍ਰਭ—ਹੇ ਪ੍ਰਭੂ ! ੨ ।

ਅਰਥ :-ਹੇ ਭਾਈ ! ਮੈਂ (ਆਪਣੇ) ਗੁਰੂ ਦੇ ਚਰਣਾਂ ਤੋਂ ਸਦਕੇ ਜਾਂਦਾ ਹਾਂ, (ਗੁਰੂ
ਦੀ ਕਿਰਪਾ ਨਾਲ ਹੀ) ਮੈਂ (ਆਪਣੇ) ਹਰੇਕ ਸਾਹ ਦੇ ਨਾਲ ਦਿਨ ਰਾਤ (ਉਸ
ਪਰਮਾਤਮਾ ਨੂੰ) ਯਾਦ ਕਰਦਾ ਰਹਿੰਦਾ ਹਾਂ ਜੋ ਸਭਨਾਂ ਥਾਵਾਂ ਵਿਚ ਭਰਪੂਰ ਹੈ । ਰਹਾਉ ।

ਹੇ ਭਾਈ ! ਗੁਰੂ ਪ੍ਰਭੂ ਗਰੀਬਾਂ ਉਤੇ ਦਇਆ ਕਰਨ ਵਾਲਾ ਹੈ, (ਸਰਨ ਪਿਆਂ
ਦੀ) ਇਸ ਲੋਕ ਤੇ ਪਰਲੋਕ ਵਿਚ ਰਾਖੀ ਕਰਨ ਵਾਲਾ ਹੈ । (ਹੇ ਭਾਈ ! ਪ੍ਰਭੂ) ਆਪਣੇ
ਸੇਵਕਾਂ ਦੀ ਆਪ ਰਖਿਆ ਕਰਦਾ ਹੈ (ਸੇਵਕਾਂ ਨੂੰ ਇਹ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ
ਹਰੇਕ ਸਰੀਰ ਵਿਚ (ਆਪ ਹੀ) ਬਚਨ ਬੋਲ ਰਿਹਾ ਹੈ । ੧।

(ਹੇ ਭਾਈ ! ਗੁਰੂ ਦੀ ਕਿਰਪਾ ਨਾਲ) ਪਰਮਾਤਮਾ ਆਪ ਮਦਦਗਾਰ ਬਣਦਾ ਹੈ
(ਗੁਰੂ ਦੀ ਮੇਹਰ ਨਾਲ) ਸਦਾ ਥਿਰ ਰਹਿਣ ਵਾਲੇ ਪ੍ਰਭੂ ਦੀ ਸਦਾ ਥਿਰ ਰਹਿਣ ਵਾਲੀ
ਸਿਫਤਿ ਸਾਲਾਹ ਦੀ ਦਾਤਿ ਮਿਲਦੀ ਹੈ ।

ਹੇ ਨਾਨਕ ! (ਆਖ—) ਹੇ ਪ੍ਰਭੂ ! (ਗੁਰੂ ਦੀ ਕਿਰਪਾ ਨਾਲ) ਤੇਰੀ ਸਰਨ ਪਿਆਂ
ਤੇਰੀ ਭਗਤੀ ਤੇਰੀ ਸਿਫਤਿ ਸਾਲਾਹ ਪ੍ਰਾਪਤ ਹੁੰਦੀ ਹੈ । ੨। ੧੪। ੭੮।

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ
ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥ ੧ ॥
ਹਰਿ ਕੇ ਚਰਣ ਸਦਾ ਸੁਖਦਾਈ ॥ ਜੇ ਇਛਹਿ ਸੋਈ ਫਲੁ ਪਾਵਹਿ ਬਿਰਥੀ
ਆਸ ਨ ਜਾਈ ॥ ੧ ॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ
ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾਮਨੁ ਲੀਣਾ ਪਾਰਬ੍ਰਹਮ ਮਨਿ
ਭਾਵੈ ॥ ੨ ॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੇ ਠਗਉਰੀ ਲਾਬੀ ॥
ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਬੀ ॥ ੩ ॥ ਕਰੁ
ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ
ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥ ੪ ॥ ੧੫ ॥ ੭੯ ॥ [ਪੰਨਾ ੬੨੮]

ਪਦ ਅਰਥ :-ਸਤਿਗੁਰ ਭਾਣਾ—ਗੁਰੂ ਨੂੰ ਚੰਗਾ ਲੱਗਾ । ਤਾ—ਤੇਰੇ । ਰਮਾਣਾ—
ਰਾਮ ਦਾ । ਪ੍ਰਭਿ—ਪ੍ਰਭੂ ਨੇ । ਪੈਜ—ਲਾਜ । ੧।

ਸੁਖਦਾਈ—ਸੁਖ ਦੇਣ ਵਾਲੇ । ਇਛਹਿ—ਇੱਛਾ ਕਰਦੇ ਹਨ । ਬਿਰਥੀ—ਸ਼ਾਲੀ । ੧।
ਰਹਾਉ ।

ਪ੍ਰਾਨਪਤਿ—ਜਿੰਦ ਦਾ ਮਾਲਕ । ਤਾ ਕਾ—ਉਸ (ਮਨੁੱਖ) ਦਾ । ਲੀਣਾ—ਮਸਤ ।
ਪਾਰਬ੍ਰਹਮ ਮਨਿ—ਪਾਰਬ੍ਰਹਮ ਦੇ ਮਨ ਵਿਚ । ਭਾਵੈ—ਪਿਆਰਾ ਲੱਗਣ ਲੱਗ ਪੈਂਦਾ ਹੈ
। ੨ ।

ਰਵਣਾ—ਸਿਮਰਨ ਕਰਨਾ । ਜਸੁ ਰਵਣਾ—ਸਿਫਤਿ ਸਾਲਾਹ ਕਰਨੀ । ਬਿਖੈ
ਠਗਉਰੀ—ਵਿਸ਼ਿਆਂ ਦੀ ਠਗਮੂਰੀ, ਵਿਸ਼ਿਆਂ ਦੀ ਠਗ-ਬੂਟੀ । ਸੰਗਿ—ਨਾਲ । ਕਰਤੈ—
ਕਰਤਾਰ ਨੇ । ਸਾਖੀ—ਮਦਦਗਾਰ, ਸੰਗੀ । ੩।

ਕਰੁ—ਹੱਥ [ਇਕ ਵਚਨ] । ਗਹਿ—ਫੜ ਕੇ । ਸਰਬਸੁ—[ਸਰਬੰਸ] ਸਭ ਕੁਝ ।
ਆਪਹਿ—ਆਪ ਹੀ । ਆਪੁ—ਆਪਣਾ-ਆਪ । ਬੋਕ—ਪਦਾਰਥ, ਕੰਮ । ੪।

ਅਰਥ :—ਹੇ ਭਾਈ ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ । (ਜੇਹੜੇ
ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ
ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ । (ਪਰਮਾਤਮਾ ਦੀ ਸਹੋਤਾ ਉਤੇ ਰੱਖੀ ਹੋਈ
ਕੋਈ ਭੀ) ਆਸ ਸ਼ਾਲੀ ਨਹੀਂ ਜਾਂਦੀ । ੧। ਰਹਾਉ ।

(ਪਰ, ਹੇ ਭਾਈ !) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤੁੱਠਦਾ ਹੈ)
ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ । ਪਰਮਾਤਮਾ ਨੇ ਮੇਹਰ
ਕੀਤੀ (ਗੁਰੂ ਮਿਲਾਇਆ । ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾ-
ਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) । ੧।

ਹੇ ਭਾਈ ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ
ਉਹ ਸੰਤ (ਸੁਭਾਵ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦਾ
ਹੈ । ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ
ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ । ੨।

ਹੇ ਭਾਈ ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫਤਿ ਸਾਲਾਹ ਕਰਨ
ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜੋਰ ਮੁੱਕ ਜਾਂਦਾ ਹੈ । (ਜਿਸ ਭੀ ਮਨੁੱਖ ਨੇ ਸਿਫਤਿ
ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ,
ਸੰਤ ਜਨ ਉਸ ਦੇ ਸੰਗੀ-ਸਾਖੀ ਬਣ ਗਏ । ੩।

(ਹੇ ਭਾਈ ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ
ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖਸ਼ ਦਿੱਤਾ, ਪ੍ਰਭੂ ਨੇ ਉਸ ਨੂੰ
ਆਪਣਾ ਆਪ ਹੀ ਮਿਲਾ ਦਿੱਤਾ । ਹੇ ਨਾਨਕ ! ਆਖ—ਜਿਸ ਮਨੁੱਖ ਨੂੰ ਪੂਰਾ ਗੁਰੂ

ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ । ੪ । ੧੫ । ੭੬ ।

ਸੋਰਠਿ ਮਹਲਾ ੫ ॥ ਗਰੀਬੀ ਗਦਾ ਹਮਾਰੀ ॥ ਖੰਨਾ ਸਗਲ ਰੇਨੁ
ਛਾਰੀ ॥ ਇਸੁ ਆਗੈ ਕੋ ਨ ਟਿਕੈ ਵੇਕਾਰੀ ॥ ਗੁਰ ਪੂਰੇ ਏਹ ਗਲ ਸਾਰੀ ॥
੧ ॥ ਹਰਿ ਹਰਿ ਨਾਮੁ ਸੰਤਨ ਕੀ ਓਟਾ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ
ਉਧਰਹਿ ਸਗਲੇ ਕੋਟਾ ॥ ੧ ॥ ਰਹਾਉ ॥ ਸੰਤ ਸੰਗਿ ਜਸੁ ਗਾਇਆ ॥ ਇਹੁ
ਪੂਰਨ ਹਰਿ ਧਨੁ ਪਾਇਆ ॥ ਕਹੁ ਨਾਨਕ ਆਪੁ ਮਿਟਾਇਆ ॥ ਸਭੁ
ਪਾਰਬ੍ਰਹਮੁ ਨਦਰੀ ਆਇਆ ॥ ੨ ॥ ੧੬ ॥ ੮੦ ॥ [ਪੰਨਾ ੬੨੮]

ਪਦ ਅਰਥ :—ਗਰੀਬੀ—ਨਿਮ੍ਰਤਾ—ਸੁਭਾਉ । ਗਦਾ—ਗੁਰਜ । ਖੰਨਾ—ਖੰਡਾ । ਰੇਨੁ
—ਚਰਨ—ਪੂੜ । ਛਾਰੀ—ਛਾਰ, ਮਿੱਟੀ । ਨ ਟਿਕੈ—ਖਲੋ ਨਹੀਂ ਸਕਦਾ, ਠਹਿਰ ਨਹੀਂ
ਸਕਦਾ । ਵੇਕਾਰੀ—ਕੁਕਰਮੀ । ਸਾਰੀ—ਸਮਝਾਈ । ੧ ।

ਓਟਾ—ਆਸਰਾ । ਤਿਸ ਕੀ—[ਲਫਜ਼ 'ਤਿਸੁ' ਦਾ ਸੰਬੰਧਕ 'ਕੀ' ਦੇ ਕਾਰਨ
ਉੱਡ ਗਿਆ ਹੈ] । ਗਤਿ—ਉੱਚੀ ਆਤਮਕ ਅਵਸਥਾ । ਉਧਰਹਿ—(ਵਿਕਾਰਾਂ ਤੋਂ) ਬਚ
ਜਾਂਦੇ ਹਨ । ਕੋਟਾ—ਕ੍ਰੋੜਾਂ ਹੀ । ੧ । ਰਹਾਉ ।

ਸੰਗਿ—ਸੰਗਤਿ ਵਿਚ । ਜਸੁ—ਸਿਫਤਿ ਸਾਲਾਹ ਦਾ ਗੀਤ । ਆਪੁ—ਆਪਾ-ਭਾਵ ।
ਸਭੁ—ਹਰ ਥਾਂ । ਨਦਰੀ ਆਇਆ—ਦਿੱਸਿਆ । ੨ ।

ਅਰਥ :—ਹੇ ਭਾਈ ! ਪਰਮਾਤਮਾ ਦਾ ਨਾਮ ਸੰਤ ਜਨਾਂ ਦਾ ਆਸਰਾ ਹੈ । ਜੇਹੜਾ
ਭੀ ਮਨੁੱਖ (ਪਰਮਾਤਮਾ ਦਾ ਨਾਮ) ਸਿਮਰਦਾ ਹੈ, ਉਸ ਦੀ ਉੱਚੀ ਆਤਮਕ ਅਵਸਥਾ
ਬਣ ਜਾਂਦੀ ਹੈ । (ਨਾਮ ਦੀ ਬਰਕਤਿ ਨਾਲ) ਸਾਰੇ ਕ੍ਰੋੜਾਂ ਹੀ ਜੀਵ (ਵਿਕਾਰਾਂ ਤੋਂ) ਬਚ
ਜਾਂਦੇ ਹਨ । ੧ । ਰਹਾਉ ।

ਹੇ ਭਾਈ ! ਨਿਮ੍ਰਤਾ-ਸੁਭਾਉ ਸਾਡੇ ਪਾਸ ਗੁਰਜ ਹੈ, ਸਭ ਦੀ ਚਰਨ-ਪੂੜ ਬਣੇ
ਰਹਿਣਾ ਸਾਡੇ ਪਾਸੇ ਖੰਡਾ ਹੈ । ਇਸ (ਗੁਰਜ) ਅੱਗੇ, ਇਸ (ਖੰਡੇ) ਅੱਗੇ ਕੋਈ ਭੀ
ਕੁਕਰਮੀ ਟਿਕ ਨਹੀਂ ਸਕਦਾ । (ਸਾਨੂੰ) ਪੂਰੇ ਗੁਰੂ ਨੇ ਇਹ ਗੱਲ ਸਮਝਾ ਦਿੱਤੀ ਹੈ । ੧ ।

ਹੇ ਨਾਨਕ ! ਆਖ—ਜਿਸ ਮਨੁੱਖ ਨੇ ਸੰਤ ਜਨਾਂ ਦੀ ਸੰਗਤਿ ਵਿਚ (ਬੈਠ ਕੇ)
ਪਰਮਾਤਮਾ ਦੀ ਸਿਫਤਿ ਸਾਲਾਹ ਦਾ ਗੀਤ ਗਾਇਆ ਹੈ, ਉਸ ਨੇ ਇਹ ਹਰਿ-ਨਾਮ
ਧਨ ਪ੍ਰਾਪਤ ਕਰ ਲਿਆ ਹੈ ਜੋ ਕਦੇ ਭੀ ਨਹੀਂ ਮੁੱਕਦਾ । ਉਸ ਮਨੁੱਖ ਨੇ (ਆਪਣੇ
ਅੰਦਰੋਂ) ਆਪਾ-ਭਾਵ ਦੂਰ ਕਰ ਲਿਆ ਹੈ ਉਸ ਨੂੰ ਹਰ ਥਾਂ ਪਰਮਾਤਮਾ ਹੀ (ਵੱਸਦਾ)
ਦਿੱਸ ਪਿਆ ਹੈ । ੨ । ੧੬ । ੮੦ ।

ਸੋਰਠਿ ਮਹਲਾ ੫ ॥ ਗੁਰਿ ਪੂਰੈ ਪੂਰੀ ਕੀਨੀ ॥ ਬਖਸ ਅਪੁਨੀ ਕਰਿ

ਦੀਨੀ ॥ ਨਿਤ ਅਨੰਦ ਸੁਖ ਪਾਇਆ ॥ ਥਾਵ ਸਗਲੇ ਸੁਖੀ ਵਸਾਇਆ ॥
 ੧ ॥ ਹਰਿ ਕੀ ਭਗਤਿ ਫਲ ਦਾਤੀ ॥ ਗੁਰਿ ਪੂਰੇ ਕਿਰਪਾ ਕਰਿ ਦੀਨੀ
 ਵਿਰਲੈ ਕਿਨਹੀ ਜਾਤੀ ॥ ਰਹਾਉ ॥ ਗੁਰਬਾਣੀ ਗਾਵਹ ਭਾਈ ॥ ਉਹ ਸਫਲ
 ਸਦਾ ਸੁਖਦਾਈ ॥ ਨਾਨਕ ਨਾਮੁ ਧਿਆਇਆ ॥ ਪੂਰਬਿ ਲਿਖਿਆ ਪਾਇਆ ॥
 ੨ ॥ ੧੭ ॥ ੬੧ ॥ [ਪੰਨਾ ੬੨੮]

ਪਦ ਅਰਥ :- ਗੁਰਿ ਪੂਰੇ-ਪੂਰੇ ਗੁਰੂ ਨੇ । ਪੂਰੀ ਕੀਨੀ-ਪੂਰੀ ਕਿਰਪਾ ਕੀਤੀ ।
 ਬਖਸ-ਬਖਸ਼ਿਸ਼, ਦਾਤਿ, ਭਗਤੀ ਦੀ ਦਾਤਿ । ਨਿਤ-ਸਦਾ । ਥਾਵ-[ਲਫਜ਼ 'ਥਾਉ' ਤੋਂ
 ਬਹੁ ਵਚਨ] । ਸਗਲੇ-ਸਾਰੇ । ਥਾਵ ਸਗਲੇ-ਸਾਰੇ ਥਾਂ, ਸਾਰੇ ਇੰਦ੍ਰੇ । ੧ ।

ਫਲ ਦਾਤੀ-ਫਲ ਦੇਣ ਵਾਲੀ । ਕਿਨ ਹੀ-ਕਿਨਿ ਹੀ, ਕਿਸੇ ਨੇ ਹੀ [ਲਫਜ਼
 'ਕਿਨਿ' ਦੀ 'ਿ' ਫ਼ਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਭ ਗਈ ਹੈ] । ਰਹਾਉ ।

ਗਾਵਹ-ਆਓ ਅਸੀ ਗਾਵੀਏ। ਉਹ-ਉਹ ਗੁਰਬਾਣੀ । ਪੂਰਬਿ-ਪੂਰਬਲੇ ਜਨਮ
 ਵਿਚ । ੨ ।

ਅਰਥ :- ਹੇ ਭਾਈ ! ਪਰਮਾਤਮਾ ਦੀ ਭਗਤੀ ਸਾਰੇ ਫਲ ਦੇਣ ਵਾਲੀ ਹੈ । ਪੂਰੇ
 ਗੁਰੂ ਨੇ (ਜਿਸ ਮਨੁੱਖ ਉੱਤੇ) ਮੋਹਰ ਕਰ ਦਿੱਤੀ (ਉਸ ਨੇ ਪ੍ਰਭੂ ਦੀ ਭਗਤੀ ਕਰਨੀ ਸ਼ੁਰੂ
 ਕਰ ਦਿੱਤੀ । ਪਰ, ਹੇ ਭਾਈ !) ਕਿਸੇ ਵਿਰਲੇ ਮਨੁੱਖ ਨੇ ਹੀ ਪਰਮਾਤਮਾ ਦੀ ਭਗਤੀ ਦੀ
 ਕਦਰ ਸਮਝੀ ਹੈ । ਰਹਾਉ ।

ਹੇ ਭਾਈ ! ਜਿਸ ਮਨੁੱਖ ਉੱਤੇ ਪੂਰੇ ਗੁਰੂ ਨੇ ਪੂਰੀ ਕਿਰਪਾ ਕੀਤੀ, ਉਸ ਨੂੰ ਗੁਰੂ
 ਨੇ ਆਪਣੇ ਵਰ ਤੋਂ ਪ੍ਰਭੂ ਦੀ ਭਗਤੀ ਦੀ ਦਾਤਿ ਦੇ ਦਿੱਤੀ । ਉਹ ਮਨੁੱਖ ਸਦਾ ਆਤਮਕ
 ਸੁਖ ਆਤਮਕ ਆਨੰਦ ਮਾਣਨ ਲੱਗ ਪਿਆ। ਗੁਰੂ ਨੇ ਉਸ ਦੇ ਸਾਰੇ ਗਿਆਨ-ਇੰਦ੍ਰਿਆਂ
 ਨੂੰ (ਵਿਕਾਰਾਂ ਵਲੋਂ ਬਚਾ ਕੇ) ਸ਼ਾਂਤੀ ਵਿਚ ਟਿਕਾ ਦਿੱਤਾ । ੧ ।

ਹੇ ਭਾਈ ! ਆਓ ਅਸੀ ਭੀ ਗੁਰੂ ਦੀ ਬਾਣੀ ਗਾਵਿਆ ਕਰੀਏ । ਗੁਰੂ ਦੀ ਬਾਣੀ
 ਸਦਾ ਹੀ ਸਾਰੇ ਫਲ ਦੇਣ ਵਾਲੀ ਸੁਖ ਦੇਣ ਵਾਲੀ ਹੈ । ਹੇ ਨਾਨਕ ! (ਆਖ-) (ਉਸ
 ਮਨੁੱਖ ਨੇ ਗੁਰਬਾਣੀ ਦੀ ਰਾਹੀਂ ਪਰਮਾਤਮਾ ਦਾ) ਨਾਮ ਸਿਮਰਿਆ ਹੈ ਜਿਸ ਨੇ ਪੂਰਬਲੇ
 ਜਨਮ ਵਿਚ ਲਿਖਿਆ ਭਗਤੀ ਦਾ ਲੇਖ ਪ੍ਰਾਪਤ ਕੀਤਾ ਹੈ । ੨ । ੧੭ । ੬੧ ।

ਸੋਰਠਿ ਮਹਲਾ ੫ ॥ ਗੁਰੂ ਪੂਰਾ ਆਰਾਧੇ ॥ ਕਾਰਜ ਸਗਲੇ ਸਾਧੇ ॥ ਸਗਲ
 ਮਨੋਰਥ ਪੂਰੇ ॥ ਬਾਜੇ ਅਨਹਦ ਤੂਰੇ ॥ ੧ ॥ ਸੰਤਹੁ ਰਾਮੁ ਜਪਤ ਸੁਖ ਪਾਇਆ ॥
 ਸੰਤ ਅਸਥਾਨਿ ਬਸੇ ਸੁਖ ਸਹਜੇ ਸਗਲੇ ਦੁਖ ਮਿਟਾਇਆ ॥ ੧ ॥ ਰਹਾਉ ॥
 ਗੁਰ ਪੂਰੇ ਕੀ ਬਾਣੀ ॥ ਪਾਰਬ੍ਰਹਮ ਮਨਿ ਭਾਣੀ ॥ ਨਾਨਕ ਦਾਸਿ ਵਖਾਣੀ ॥

ਨਿਰਮਲ ਅਕਥ ਕਹਾਣੀ ॥੨॥੧੮॥੮੨॥ [ਪੰਨਾ ੬੨੯]

ਪਦ ਅਰਥ :- ਸਾਧੇ-ਸਫਲ ਕਰ ਲੈਂਦਾ ਹੈ । ਮਨੋਰਥ-ਮਨੋ-ਕਾਮਨਾ । ਬਾਜੇ-ਵੱਜ ਪੈਂਦੇ ਹਨ । ਅਨਹਦ-ਇਕ-ਰਸ, ਬਿਨਾ ਵਜਾਇਆਂ । ਤੂਰੇ-ਵਾਜੇ । ੧ ।

ਸੰਤਹੁ-ਹੇ ਸੰਤ ਜਨੋ ! ਸੰਤ ਅਸਥਾਨਿ-ਸੰਤਾਂ ਦੇ ਅਸਥਾਨ ਵਿਚ, ਸਾਧ ਸੰਗਤਿ ਵਿਚ । ਸਹਜੇ-ਆਤਮਕ ਅਭੋਲਤਾ ਵਿਚ । ੧ ।

ਪਾਰਬ੍ਰਹਮ ਮਨਿ-ਪਾਰਬ੍ਰਹਮ ਦੇ ਮਨ ਵਿਚ । ਭਾਣੀ-ਚੰਗੀ ਲੱਗਦੀ ਹੈ । ਦਾਸਿ-ਦਾਸ ਨੇ । ਨਿਰਮਲ-ਪਵਿਤ੍ਰ (ਕਰਨ ਵਾਲੀ) । ਅਕਥ ਕਹਾਣੀ-ਉਸ ਪ੍ਰਭੂ ਦੀ ਸਿਫਤਿ ਸਾਲਾਹ ਜਿਸ ਦਾ ਸਰੂਪ ਬਿਆਨ ਤੋਂ ਪਰੇ ਹੈ । ੨ ।

ਅਰਥ :- ਹੇ ਸੰਤ ਜਨੋ ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਆ ਟਿਕਦੇ ਹਨ, ਉਹ ਆਤਮਕ ਅਭੋਲਤਾ ਵਿਚ ਲੀਨ ਰਹਿ ਕੇ ਆਤਮਕ ਆਨੰਦ ਹਾਸਲ ਕਰਦੇ ਹਨ । ਉਹ ਆਪਣੇ ਸਾਰੇ ਦੁੱਖ ਦੂਰ ਕਰ ਲੈਂਦੇ ਹਨ, ਪਰਮਾਤਮਾ ਦਾ ਨਾਮ ਜਪ ਕੇ ਉਹ ਆਤਮਕ ਸੁਖ ਮਾਣਦੇ ਹਨ । ੧ । ਰਹਾਉ ।

ਹੇ ਸੰਤ ਜਨੋ ! ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦਾ ਧਿਆਨ ਧਰਿਆ, ਉਹਨਾਂ ਆਪਣੇ ਸਾਰੇ ਕੰਮ ਸਵਾਰ ਲਏ । ਉਹਨਾਂ ਦੀਆਂ ਸਾਰੀਆਂ ਮਨੋ-ਕਾਮਨਾ ਪੂਰੀਆਂ ਹੋ ਗਈਆਂ, ਉਹਨਾਂ ਦੇ ਅੰਦਰ ਪ੍ਰਭੂ ਦੀ ਸਿਫਤਿ ਸਾਲਾਹ ਦੇ ਵਾਜੇ ਇਕ-ਰਸ ਵੱਜਦੇ ਰਹਿੰਦੇ ਹਨ । ੧ ।

(ਪਰ) ਹੇ ਨਾਨਕ ! ਪੂਰੇ ਗੁਰੂ ਦੀ ਬਾਣੀ(ਕਿਸੇ ਵਿਰਲੇ) ਦਾਸ ਨੇ ਹੀ (ਆਤਮਕ ਅਭੋਲਤਾ ਵਿਚ ਟਿਕ ਕੇ) ਉਚਾਰੀ ਹੈ । ਇਹ ਬਾਣੀ ਪਰਮਾਤਮਾ ਦੇ ਮਨ ਵਿਚ (ਭੀ) ਪਿਆਰੀ ਲੱਗਦੀ ਹੈ (ਕਿਉਂਕਿ) ਇਹ (ਪੜ੍ਹਨ ਵਾਲੇ ਦਾ ਜੀਵਨ) ਪਵਿਤ੍ਰ ਕਰਨ ਵਾਲੀ ਹੈ, ਇਹ ਬਾਣੀ ਉਸ ਪ੍ਰਭੂ ਦੀ ਸਿਫਤਿ ਸਾਲਾਹ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ । ੨ । ੧੮ । ੮੨ ।

ਸੌਰਠਿ ਮਹਲਾ ੫॥ ਭੂਖੇ ਖਾਵਤ ਲਾਜ ਨ ਆਵੈ ॥ ਤਿਉ ਹਰਿ ਜਨੁ ਹਰਿ ਗੁਣ ਗਾਵੈ ॥ ੧ ॥ ਅਪਨੇ ਕਾਜ ਕਉ ਕਿਉ ਅਲਕਾਈਐ ॥ ਜਿਤੁ ਸਿਮਰਨਿ ਦਰਗਹ ਮੁਖੁ ਉਜਲੁ ਸਦਾ ਸਦਾ ਸੁਖੁ ਪਾਈਐ ॥ ੧ ॥ ਰਹਾਉ ॥ ਜਿਉ ਕਾਮੀ ਕਾਮਿ ਲੁਭਾਵੈ ॥ ਤਿਉ ਹਰਿ ਦਾਸ ਹਰਿ ਜਸੁ ਭਾਵੈ ॥ ੨ ॥ ਜਿਉ ਮਾਤਾ ਬਾਲਿ ਲਪਟਾਵੈ ॥ ਤਿਉ ਗਿਆਨੀ ਨਾਮੁ ਕਮਾਵੈ ॥ ੩ ॥ ਫੁਰ ਪੂਰੇ ਤੇ ਪਾਵੈ ॥ ਜਨ ਨਾਨਕ ਨਾਮੁ ਧਿਆਵੈ ॥ ੪ ॥ ੧੯ ॥ ੮੩ ॥ [ਪੰਨਾ ੬੨੯]

ਪਦ ਅਰਥ :- ਲਾਜ-ਸ਼ਰਮ । ਗਾਵੈ-ਗਾਂਦਾ ਹੈ । ੧ ।

ਕਉ-ਵਾਸਤੇ । ਅਲਕਾਈਐ-ਆਲਸ ਕੀਤਾ ਜਾਏ । ਜਿਤੁ-ਜਿਸ ਦੀ ਰਾਹੀਂ ।
ਸਿਮਰਨਿ-ਸਿਮਰਨ ਦੀ ਰਾਹੀਂ । ਜਿਤੁ ਸਿਮਰਨਿ-ਜਿਸ ਸਿਮਰਨ ਦੀ ਰਾਹੀਂ । ੧ ।
। ਰਹਾਉ ।

ਕਾਮੀ-ਵਿਸ਼ਈ ਮਨੁੱਖ । ਕਾਮਿ-ਕਾਮ-ਵਾਸ਼ਨਾ ਵਿਚ । ਲੁਭਾਵੈ-ਮਗਨ ਰਹਿੰਦਾ
ਹੈ । ਭਾਵੈ-ਪਸੰਦ ਆਉਂਦਾ ਹੈ । ੨ ।

ਬਾਲਿ-ਬਾਲ (ਦੇ ਮੌਹ) ਵਿਚ । ਲਪਟਾਵੈ-ਚੰਬੜੀ ਰਹਿੰਦੀ ਹੈ । ਗਿਆਨੀ-
ਆਤਮਕ ਜੀਵਨ ਦੀ ਸੂਝ ਵਾਲਾ । ੩ ।

ਤੇ-ਤੋਂ, ਪਾਸੋਂ । ਜਨ ਨਾਨਕ-ਹੇ ਦਾਸ ਨਾਨਕ ! ੪ ।

ਅਰਥ :-ਹੇ ਭਾਈ ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਦੀ ਹਜ਼ੂਰੀ
ਵਿਚ ਸੁਰਖ-ਰੂ ਹੋਈਦਾ ਹੈ, ਤੇ, ਸਦਾ ਹੀ ਆਤਮਕ ਆਨੰਦ ਮਾਣੀਦਾ ਹੈ (ਉਹ ਸਿਮਰਨ
ਹੀ ਸਾਡਾ ਅਸਲ ਕੰਮ ਹੈ, ਇਸ) ਆਪਣੇ (ਅਸਲ) ਕੰਮ ਦੀ ਖ਼ਾਤਰ ਕਦੇ ਭੀ ਆਲਸ
ਨਹੀਂ ਕਰਨਾ ਚਾਹੀਦਾ । ੧ । ਰਹਾਉ ।

ਹੇ ਭਾਈ ! ਜਿਵੇਂ (ਜੇ ਕਿਸੇ ਭੁੱਖੇ ਮਨੁੱਖ ਨੂੰ ਕੁਝ ਖਾਣ ਨੂੰ ਮਿਲ ਜਾਏ, ਤਾਂ ਉਹ)
ਭੁੱਖਾ ਮਨੁੱਖ ਖਾਂਦਿਆਂ ਸ਼ਰਮ ਮਹਿਸੂਸ ਨਹੀਂ ਕਰਦਾ, ਇਸੇ ਤਰ੍ਹਾਂ ਪਰਮਾਤਮਾ ਦਾ
ਸੇਵਕ (ਆਪਣੀ ਆਤਮਕ ਭੁੱਖ ਮਿਟਾਣ ਲਈ ਬੜੇ ਚਾਅ ਨਾਲ) ਪਰਮਾਤਮਾ ਦੀ
ਸਿਫਤਿ ਸਾਲਾਹ ਦੇ ਗੀਤ ਗਾਂਦਾ ਹੈ । ੧ ।

ਹੇ ਭਾਈ ! ਜਿਵੇਂ ਕੋਈ ਵਿਸ਼ਈ ਮਨੁੱਖ ਕਾਮ-ਵਾਸ਼ਨਾ ਵਿਚ ਹੀ ਮਗਨ ਰਹਿੰਦਾ
ਹੈ, ਤਿਵੇਂ ਪਰਮਾਤਮਾ ਦੇ ਸੇਵਕ ਨੂੰ ਪਰਮਾਤਮਾ ਦੀ ਸਿਫਤਿ ਸਾਲਾਹ ਹੀ ਚੰਗੀ ਲੱਗਦੀ
ਹੈ । ੨ ।

ਹੇ ਭਾਈ ! ਜਿਵੇਂ ਮਾਂ ਆਪਣੇ ਬੱਚੇ (ਦੇ ਮੌਹ) ਨਾਲ ਚੰਬੜੀ ਰਹਿੰਦੀ ਹੈ,
ਤਿਵੇਂ ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ ਨਾਮ (-ਸਿਮਰਨ ਦੀ) ਕਮਾਈ ਕਰਦਾ
ਹੈ । ੩ ।

ਪਰ, ਹੇ ਦਾਸ ਨਾਨਕ ! (ਉਹੀ ਮਨੁੱਖ ਪਰਮਾਤਮਾ ਦਾ) ਨਾਮ ਸਿਮਰਦਾ ਹੈ
ਜੇਹੜਾ (ਇਹ ਦਾਤਿ) ਪੂਰੇ ਗੁਰੂ ਤੋਂ ਹਾਸਲ ਕਰਦਾ ਹੈ । ੪ । ੧੬ । ੮੩ ।

ਸੋਰਠਿ ਮਹਲਾ ੫ ॥ ਸੁਖ ਸਾਂਦਿ ਘਰਿ ਆਇਆ ॥ ਨਿੰਦਕ ਕੈ
ਮੁਖਿ ਛਾਇਆ ॥ ਪੂਰੈ ਗੁਰਿ ਪਹਿਰਾਇਆ ॥ ਬਿਨਸੇ ਦੁਖ ਸਬਾਇਆ ॥
੧ ॥ ਸੰਤਹੁ ਸਾਚੇ ਕੀ ਵਡਿਆਈ ॥ ਜਿਨਿ ਅਚਰਜ ਸੋਭ ਬਣਾਈ ॥
੧ ॥ ਰਹਾਉ ॥ ਬੇਲੇ ਸਾਹਿਬ ਕੈ ਭਾਣੈ ॥ ਦਾਸੁ ਬਾਣੀ ਬ੍ਰਹਮੁ ਵਖਾਣੈ ॥

ਨਾਨਕ ਪ੍ਰਭ ਸੁਖਦਾਈ ॥ ਜਿਨਿ ਪੂਰੀ ਬਣਤ ਬਣਾਈ ॥ ੨ ॥ ੨੦ ॥
੮੪ ॥ [ਪੰਨਾ ੬੨੯]

ਪਦ ਅਰਥ :- ਸੁਖ ਸਾਂਦਿ-ਸੁਖ-ਸਾਂਦ ਨਾਲ, ਸ਼ੈਰੀਅਤ ਨਾਲ, ਆਤਮਕ ਅਰੋਗਤਾ ਨਾਲ। ਘਰਿ-ਹਿਰਦੇ-ਘਰ ਵਿਚ। ਕੈ ਮੁਖਿ-ਦੇ ਮੂੰਹ ਵਿਚ। ਛਾਇਆ-ਸੁਆਹ। ਗੁਰਿ-ਗੁਰੂ ਨੇ। ਪਹਿਰਾਇਆ-ਸਰੋਪਾ ਦਿੱਤਾ, ਆਦਰ-ਮਾਣ ਬਖਸ਼ਿਆ। ਸਬਾਇਆ-ਸਾਰੇ। ੧।

ਸਾਰੇ ਕੀ-ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ। ਵਡਿਆਈ-ਵਡੀ ਸ਼ਾਨ, ਵਡੀ ਤਾਕਤ। ਜਿਨਿ-ਜਿਸ (ਸਾਰੇ) ਨੇ। ਅਚਰਜ-ਹੈਰਾਨ ਕਰ ਦੇਣ ਵਾਲੀ। ਸੋਭਾ (ਆਪਣੇ ਦਾਸ ਦੀ) ਸੋਭਾ। ੧। ਰਹਾਉ।

ਬੋਲੇ-ਬੋਲਦਾ ਹੈ। ਕੈ ਭਾਣੈ-ਦੀ ਰਜ਼ਾ ਵਿਚ। ਵਖਾਣੈ-ਉਚਾਰਦਾ ਹੈ। ਬ੍ਰਹਮ-ਪਰਮਾਤਮਾ (ਦਾ ਨਾਮ)। ਨਾਨਕ-ਹੇ ਨਾਨਕ! ਜਿਨਿ-ਜਿਸ (ਪ੍ਰਭੂ) ਨੇ। ਪੂਰੀ ਬਣਤ-ਉਕਾਈ ਨਾਂਹ ਖਾਣ ਵਾਲੀ ਵਿਓਂਤ। ੨।

ਅਰਥ :- ਹੇ ਸੰਤ ਜਨੋ ! (ਵੇਖੋ) ਵਡੀ ਸ਼ਾਨ ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ, ਜਿਸ ਨੇ (ਆਪਣੇ ਦਾਸ ਦੀ ਸਦਾ ਹੀ) ਹੈਰਾਨ ਕਰ ਦੇਣ ਵਾਲੀ ਸੋਭਾ ਬਣਾ ਦਿੱਤੀ ਹੈ। ੧। ਰਹਾਉ।

(ਹੇ ਸੰਤ ਜਨੋ ! ਪਰਮਾਤਮਾ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਪੂਰੇ ਗੁਰੂ ਨੇ ਆਦਰ-ਮਾਣ ਬਖਸ਼ਿਆ, ਉਸ ਦੇ ਸਾਰੇ ਹੀ ਦੁੱਖ ਦੂਰ ਹੋ ਗਏ, ਉਹ ਪੂਰੀ ਆਤਮਕ ਅਰੋਗਤਾ ਨਾਲ ਆਪਣੇ ਹਿਰਦੇ-ਘਰ ਵਿਚ (ਸਦਾ ਲਈ) ਟਿਕ ਗਿਆ। ਉਸ ਦੀ ਨਿੰਦਾ ਕਰਨ ਵਾਲੇ ਦੇ ਮੂੰਹ ਉੱਤੇ ਸੁਆਹ ਹੀ ਪਈ (ਪ੍ਰਭੂ ਦੇ ਦਾਸ ਦੇ ਨਿੰਦਕ ਨੇ ਸਦਾ ਬਦ-ਨਾਮੀ ਦਾ ਟਿੱਕਾ ਹੀ ਖੱਟਿਆ)। ੧।

ਹੇ ਨਾਨਕ! (ਪ੍ਰਭੂ ਦੇ ਜਿਸ ਸੇਵਕ ਨੂੰ ਗੁਰੂ ਨੇ ਇੱਜ਼ਤ ਬਖਸ਼ੀ, ਉਹ ਸੇਵਕ ਸਦਾ) ਪਰਮਾਤਮਾ ਦੀ ਰਜ਼ਾ ਵਿਚ ਹੀ ਬਚਨ ਬੋਲਦਾ ਹੈ, ਉਹ ਸੇਵਕ (ਪਰਮਾਤਮਾ ਦੀ ਸਿਫਤਿ ਸਾਲਾਹ ਦੀ) ਬਾਣੀ ਸਦਾ ਉਚਾਰਦਾ ਹੈ, ਪਰਮਾਤਮਾ ਦਾ ਨਾਮ ਉਚਾਰਦਾ ਹੈ। ਹੇ ਭਾਈ ! ਜਿਸ ਪਰਮਾਤਮਾ ਨੇ (ਗੁਰੂ ਦੀ ਸ਼ਰਨ ਪੈ ਕੇ ਨਾਮ-ਸਿਮਰਨ ਦੀ ਇਹ) ਕਦੇ ਉਕਾਈ ਨਾਂਹ ਖਾਣ ਵਾਲੀ ਵਿਓਂਤ ਬਣਾ ਦਿੱਤੀ ਹੈ, ਉਹ ਸਦਾ (ਆਪਣੇ ਸੇਵਕ ਨੂੰ) ਸੁਖ ਦੇਣ ਵਾਲਾ ਹੈ। ੨। ੨੦। ੮੪।

ਸੋਰਠਿ ਮਹਲਾ ੫ ॥ ਪ੍ਰਭੁ ਅਪੁਨਾ ਰਿਦੈ ਧਿਆਏ ॥ ਘਰਿ ਸਹੀ ਸਲਾਮਤਿ ਆਏ ॥ ਸੰਤੋਖੁ ਭਇਆ ਸੰਸਾਰੇ ॥ ਗੁਰਿ ਪੂਰੈ ਲੈ ਤਾਰੇ ॥੧॥
ਸੰਤਹੁ ਪ੍ਰਭੁ ਮੇਰਾ ਸਦਾ ਦਇਆਲਾ ॥ ਅਪਨੇ ਭਗਤ ਕੀ ਗਣਤ ਨ

ਗਣਈ ਰਾਖੈ ਬਾਲ ਗੁਪਾਲਾ ॥੧॥ ਰਹਾਉ॥ ਹਰਿਨਾਮੁ ਰਿਦੈ ਉਰਿਧਾਰੇ ॥
ਤਿਨਿ ਸਭੇ ਥੋਕ ਸਵਾਰੇ ॥ ਗੁਰਿ ਪੂਰੈ ਤੁਸਿ ਦੀਆ ॥ ਫਿਰਿ ਨਾਨਕ ਦੁਖ
ਨ ਥੀਆ ॥ ੨ ॥ ੨੧ ॥ ੮੫ ॥ [ਪੰਨਾ ੬੨੯]

ਪਦ ਅਰਥ :-ਰਿਦੈ-ਹਿਰਦੇ ਵਿਚ । ਘਰਿ-ਹਿਰਦੇ-ਘਰ ਵਿਚ, ਪ੍ਰਭੂ-ਚਰਨਾਂ ਵਿਚ । ਸਹੀ ਸਲਾਮਤਿ-ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਵਿਕਾਰਾਂ ਤੋਂ ਪੂਰੀ ਤਰ੍ਹਾਂ ਬਚਾ ਕੇ । ਸੰਸਾਰੇ-ਸੰਸਾਰ ਵਿਚ (ਵਿਚਰਦਿਆਂ), ਦੁਨੀਆ ਦੀ ਕਿਰਤ-ਕਾਰ ਕਰਦਿਆਂ। ਗੁਰਿ-ਗੁਰੂ ਨੇ । ਲੈ-ਲੈ ਕੇ, (ਉਸ ਦੀ) ਬਾਂਹ ਫੜ ਕੇ ।

ਗਣਤ-ਲੇਖਾ । ਨ ਗਣਈ-ਨਹੀਂ ਗਿਣਦਾ । ਗੁਪਾਲਾ-ਸ੍ਰਿਸ਼ਟੀ ਦਾ ਪਾਲਕ ਪ੍ਰਭੂ । ੧ । ਰਹਾਉ ।

ਰਿਦੈ-ਹਿਰਦੇ ਵਿਚ । ਉਰਿ-ਹਿਰਦੇ ਵਿਚ । ਤਿਨਿ-ਉਸ ਮਨੁੱਖ ਨੇ । ਸਭੇ ਥੋਕ-ਸਾਰੀਆਂ ਚੀਜ਼ਾਂ, ਸਾਰੇ ਆਤਮਕ ਗੁਣ । ਤੁਸਿ-ਤੁੱਠ ਕੇ, ਪ੍ਰਸੰਨ ਹੋ ਕੇ । ਨ ਥੀਆ-ਨਾਂਹ ਹੋਇਆ । ੨ ।

ਅਰਥ :-ਹੇ ਸੰਤ ਜਨੋ ! ਮੇਰਾ ਪ੍ਰਭੂ (ਆਪਣੇ ਸੇਵਕਾਂ ਉਤੇ) ਸਦਾ ਹੀ ਦਇਆ-ਵਾਨ ਰਹਿੰਦਾ ਹੈ । ਪ੍ਰਭੂ ਆਪਣੇ ਭਗਤਾਂ ਦੇ ਕਰਮਾਂ ਦਾ ਲੇਖਾ ਨਹੀਂ ਵਿਚਾਰਦਾ, (ਕਿਉਂਕਿ) ਸ੍ਰਿਸ਼ਟੀ ਦਾ ਪਾਲਕ-ਪ੍ਰਭੂ ਬੱਚਿਆਂ ਵਾਂਗ (ਸੇਵਕਾਂ ਨੂੰ ਵਿਕਾਰਾਂ ਤੋਂ) ਬਚਾਈ ਰੱਖਦਾ ਹੈ (ਇਸ ਕਰਕੇ ਉਹਨਾਂ ਦਾ ਵਿਕਾਰਾਂ ਦਾ ਲੇਖਾ ਕੋਈ ਰਹਿ ਹੀ ਨਹੀਂ ਜਾਂਦਾ । ੧ । ਰਹਾਉ ।

ਹੇ ਸੰਤ ਜਨੋ ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮੁ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਹ ਮਨੁੱਖ ਆਪਣੀ ਆਤਮਕ ਜੀਵਨ ਦੀ ਰਾਸਿ-ਪੂੰਜੀ ਨੂੰ ਵਿਕਾਰਾਂ ਤੋਂ ਪੂਰੀ ਤਰ੍ਹਾਂ ਬਚਾ ਕੇ ਹਿਰਦੇ-ਘਰ ਵਿਚ ਟਿਕਿਆ ਰਹਿੰਦਾ ਹੈ । ਦੁਨੀਆ ਦੀ ਕਿਰਤ-ਕਾਰ ਕਰਦਿਆਂ ਭੀ (ਉਸ ਦੇ ਮਨ ਵਿਚ ਮਾਇਆ ਵਲੋਂ) ਸੰਤੋਖ ਬਣਿਆ ਰਹਿੰਦਾ ਹੈ । ਪੂਰੇ ਗੁਰੂ ਨੇ ਉਸ ਦੀ ਬਾਂਹ ਫੜ ਕੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲਿਆ ਹੁੰਦਾ ਹੈ । ੧ ।

ਹੇ ਸੰਤ ਜਨੋ ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮੁ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ (ਯਕੀਨ ਜਾਣੇ) ਉਸ ਨੇ ਆਪਣੇ ਸਾਰੇ ਆਤਮਕ ਗੁਣ ਸੋਹਣੇ ਬਣਾ ਲਏ ਹਨ । ਹੇ ਨਾਨਕ ! ਪੂਰੇ ਗੁਰੂ ਨੇ (ਜਿਸ ਮਨੁੱਖ ਨੂੰ) ਪ੍ਰਸੰਨ ਹੋ ਕੇ ਨਾਮ ਦੀ ਦਾਤਿ ਬਖਸ਼ੀ, ਉਸ ਨੂੰ ਮੁੜ ਕਦੇ ਕੋਈ ਦੁੱਖ ਪੌਹ ਨਹੀਂ ਸਕਿਆ । ੨। ੨੧। ੮੫।

ਸੋਰਠਿ ਮਹਲਾ ੫ ॥ ਹਰਿ ਮਨਿ ਤਨਿ ਵਸਿਆ ਸੋਈ ॥ ਜੈਜੈਕਾਰੁ
ਕਰੇ ਸਭੁ ਕੋਈ ॥ ਗੁਰ ਪੂਰੇ ਕੀ ਵਡਿਆਈ ॥ ਤਾ ਕੀ ਕੀਮਤਿ ਕਹੀ ਨ

ਜਾਈ ॥ ੧ ॥ ਹਉ ਕੁਰਬਾਨੁ ਜਾਈ ਤੇਰੇ ਨਾਵੈ ॥ ਜਿਸ ਨੋ ਬਖਸਿ ਲੈਹਿ
ਮੇਰੇ ਪਿਆਰੇ ਸੇ ਜਸੁ ਤੇਰਾ ਗਾਵੈ ॥ ੧ ॥ ਰਹਾਉ ॥ ਤੂੰ ਭਾਰੇ ਸੁਆਮੀ
ਮੇਰਾ ॥ ਸੰਤਾ ਭਰਵਾਸਾ ਤੇਰਾ ॥ ਨਾਨਕ ਪ੍ਰਭ ਸਰਣਾਈ ॥ ਮੁਖਿ ਨਿੰਦਕ
ਕੈ ਛਾਈ ॥ ੨ ॥ ੨੨ ॥ ੮੬ ॥ [ਪੰਨਾ ੬੨੯]

ਪਦ ਅਰਥ :- ਮਨਿ-ਮਨ ਵਿਚ । ਤਨਿ-ਤਨ ਵਿਚ । ਸੋਈ-ਉਹ (ਪਰਮਾਤਮਾ)
ਹੀ । ਜੈਜੈਕਾਰੁ-ਸੋਭਾ । ਸਭੁ ਕੋਈ-ਹਰੇਕ ਜੀਵ । ਵਡਿਆਈ-ਬਰਕਤਿ, ਬਖਸ਼ਿਸ਼ ।
ਤਾ ਕੀ-ਉਸ (ਪੂਰੇ ਗੁਰੂ ਦੀ ਬਖਸ਼ਿਸ਼) ਦੀ । ੧ ।

ਹਉ ਜਾਈ-ਹਉ ਜਾਈਂ; ਮੈਂ ਜਾਂਦਾ ਹਾਂ । ਨਾਵੈ-ਨਾਮ ਤੋਂ । ਜਿਸ ਨੋ-[ਲਫਜ਼
'ਜਿਸ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ] । ਪਿਆਰੇ-ਹੇ ਪਿਆਰੇ !
ਜਸੁ-ਸਿਫਤਿ ਸਾਲਾਹ ਦਾ ਗੀਤ । ੧ । ਰਹਾਉ ।

ਭਾਰੇ-ਵਡਾ । ਸੁਆਮੀ-ਮਾਲਕ । ਭਰਵਾਸਾ-ਭਰੋਸਾ, ਸਹਾਰਾ । ਕੈ ਮੁਖਿ-ਦੇ
ਮੂੰਹ ਉਤੇ । ਛਾਈ-ਸੁਆਹ । ਨਿੰਦਕ-ਨਿੰਦਾ ਕਰਨ ਵਾਲਾ, ਦੋਖੀ । ੨ ।

ਅਰਥ :- ਹੇ ਮੇਰੇ ਪਿਆਰੇ ਪ੍ਰਭੂ ! ਮੈਂ ਤੇਰੇ ਨਾਮ ਤੋਂ ਸਦਕੇ ਜਾਂਦਾ ਹਾਂ। ਤੂੰ ਜਿਸ
ਮਨੁੱਖ ਉੱਤੇ ਬਖਸ਼ਿਸ਼ ਕਰਦਾ ਹੈਂ, ਉਹ ਸਦਾ ਤੇਰੀ ਸਿਫਤਿ ਸਾਲਾਹ ਦਾ ਗੀਤ ਗਾਂਦਾ ਹੈ
। ੧ । ਰਹਾਉ ।

ਹੇ ਭਾਈ ! ਜਿਸ ਮਨੁੱਖ ਦੇ ਮਨ ਵਿਚ ਤਨ ਵਿਚ ਉਹ ਪਰਮਾਤਮਾ ਹੀ ਵੱਸਿਆ
ਰਹਿੰਦਾ ਹੈ, ਹਰੇਕ ਜੀਵ ਉਸ ਦੀ ਸੋਭਾ ਕਰਦਾ ਹੈ । (ਪਰ ਇਹ) ਪੂਰੇ ਗੁਰੂ ਦੀ ਹੀ
ਬਖਸ਼ਿਸ਼ ਹੈ (ਜਿਸ ਦੀ ਮੋਹਰ ਨਾਲ ਪਰਮਾਤਮਾ ਦੀ ਯਾਦ ਕਿਸੇ ਵਡਭਾਗੀ ਦੇ ਮਨ ਤਨ
ਵਿਚ ਵੱਸਦੀ ਹੈ) ਗੁਰੂ ਦੀ ਬਖਸ਼ਿਸ਼ ਦਾ ਮੁੱਲ ਨਹੀਂ ਪੈ ਸਕਦਾ । ੧ ।

ਹੇ ਪ੍ਰਭੂ ! ਤੂੰ ਮੇਰਾ ਵਡਾ ਮਾਲਕ ਹੈਂ । ਤੇਰੇ ਸੰਤਾਂ ਨੂੰ (ਭੀ) ਤੇਰਾ ਹੀ ਸਹਾਰਾ
ਰਹਿੰਦਾ ਹੈ । ਹੇ ਨਾਨਕ ! ਜੇਹੜਾ ਮਨੁੱਖ ਪ੍ਰਭੂ ਦੀ ਸ਼ਰਨ ਪਿਆ ਰਹਿੰਦਾ ਹੈ (ਉਸ ਦਾ
ਦੁੱਖ ਕਰਨ ਵਾਲੇ) ਦੋਖੀ ਦੇ ਮੂੰਹ ਉਤੇ ਸੁਆਹ ਹੀ ਪੈਂਦੀ ਹੈ (ਪ੍ਰਭੂ ਦੀ ਸ਼ਰਨ ਪਏ ਮਨੁੱਖ
ਦਾ ਕੋਈ ਕੁਝ ਵਿਗਾੜ ਨਹੀਂ ਸਕਦਾ) । ੨ । ੨੨ । ੮੬ ।

ਸੋਰਠਿ ਮਹਲਾ ੫ ॥ ਆਗੈ ਸੁਖੁ ਮੇਰੇ ਮੀਤਾ ॥ ਪਾਛੇ ਆਨਦੁ ਪ੍ਰਭਿ
ਕੀਤਾ ॥ ਪਰਮੇਸੁਰਿ ਬਣਤ ਬਣਾਈ ॥ ਫਿਰਿ ਡੋਲਤ ਕਤਹੁ ਨਾਹੀ ॥ ੧ ॥
ਸਾਰੇ ਸਾਹਿਬ ਸਿਉ ਮਨੁ ਮਾਨਿਆ ॥ ਹਰਿ ਸਰਬ ਨਿਰੰਤਰਿ ਜਾਨਿਆ ॥
੧ ॥ ਰਹਾਉ ॥ ਸਭ ਜੀਅ ਤੇਰੇ ਦਇਆਲਾ ॥ ਅਪਨੇ ਭਗਤ ਕਰਹਿ

ਪ੍ਰਤਿਪਾਲਾ ॥ ਅਚਰਜੁ ਤੇਰੀ ਵਡਿਆਈ॥ ਨਿਤ ਨਾਨਕ ਨਾਮੁ ਧਿਆਈ॥

੨॥੨੩॥੮੭॥ [ਪੰਨਾ ੬੩੦]

ਪਦ ਅਰਥ :- ਆਗੈ-ਅਗਾਂਹ ਆਉਣ ਵਾਲੇ ਜੀਵਨ ਵਿਚ। ਮੀਤਾ-ਹੇ ਮਿੱਤਰ! ਪਾਛੇ-ਪਿੱਛੇ ਬੀਤ ਚੁਕੇ ਸਮੇਂ ਵਿਚ। ਪ੍ਰਭਿ-ਪ੍ਰਭੂ ਨੇ। ਪਰਮੇਸਰਿ-ਪਰਮੇਸਰ ਨੇ। ਬਣਤ-ਵਿਓਂਤ। ਕਤ ਹੂ-ਕਿਤੇ ਭੀ। ੧।

ਸਾਰੇ ਸਿਉ-ਸਦਾ ਕਾਇਮ ਰਹਿਣ ਵਾਲੇ ਨਾਲ। ਸਿਉ-ਨਾਲ। ਮਾਨਿਆ-ਪਤੀਜ ਗਿਆ। ਨਿਰੰਤਰਿ-[ਨਿਰ-ਅੰਤਰਿ। ਅੰਤਰੁ-ਵਿੱਚ] ਇਕ-ਰਸ, ਬਿਨਾ ਵਿੱਥ ਦੇ। ੧। ਰਹਾਉ।

ਜੀਅ-[ਲਫਜ਼ 'ਜੀਵ' ਤੋਂ ਬਹੁ ਵਚਨ]। ਦਇਆਲਾ-ਹੇ ਦਇਆ ਦੇ ਘਰ! ਕਰਹਿ-ਤੂੰ ਕਰਦਾ ਹੈਂ। ਅਚਰਜੁ-ਹੈਰਾਨ ਕਰ ਦੇਣ ਵਾਲਾ। ਵਡਿਆਈ-ਬਖ਼ਸ਼ਸ਼। ਧਿਆਈ-ਧਿਆਉਂਦਾ ਹੈ। ੨।

ਅਰਥ :- ਹੇ ਭਾਈ! ਜਿਸ ਮਨੁੱਖ ਦਾ ਮਨ ਸਦਾ ਕਾਇਮ ਰਹਿਣ ਵਾਲੇ ਮਾਲਕ (ਦੇ ਨਾਮ) ਨਾਲ ਪਤੀਜ ਜਾਂਦਾ ਹੈ, ਉਹ ਮਨੁੱਖ ਉਸ ਮਾਲਕ-ਪ੍ਰਭੂ ਨੂੰ ਸਭ ਵਿਚ ਇਕ-ਰਸ ਵੱਸਦਾ ਪਛਾਣ ਲੈਂਦਾ ਹੈ। ੧। ਰਹਾਉ।

ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਅਗਾਂਹ ਆਉਣ ਵਾਲੇ ਜੀਵਨ ਵਿਚ ਪ੍ਰਭੂ ਨੇ ਸੁਖ ਬਣਾ ਦਿੱਤਾ, ਜਿਸ ਦੇ ਬੀਤ ਚੁਕੇ ਜੀਵਨ ਵਿਚ ਭੀ ਪ੍ਰਭੂ ਨੇ ਆਨੰਦ ਬਣਾਈ ਰੱਖਿਆ, ਜਿਸ ਮਨੁੱਖ ਵਾਸਤੇ ਪਰਮੇਸਰ ਨੇ ਇਹੋ ਜਿਹੀ ਵਿਓਂਤ ਬਣਾ ਰੱਖੀ, ਉਹ ਮਨੁੱਖ (ਲੋਕ ਪਰਲੋਕ ਵਿਚ) ਕਿਤੇ ਭੀ ਡੋਲਦਾ ਨਹੀਂ। ੧।

ਹੇ ਦਇਆ ਦੇ ਘਰ ਪ੍ਰਭੂ! ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਤੂੰ ਆਪਣੇ ਭਗਤਾਂ ਦੀ ਰਖਵਾਲੀ ਆਪ ਹੀ ਕਰਦਾ ਹੈਂ। ਹੇ ਪ੍ਰਭੂ! ਤੂੰ ਅਸਚਰਜ-ਸਰੂਪ ਹੈਂ। ਤੇਰੀ ਬਖ਼ਸ਼ਸ਼ ਭੀ ਹੈਰਾਨ ਕਰ ਦੇਣ ਵਾਲੀ ਹੈ। ਹੇ ਨਾਨਕ! (ਆਖ-ਜਿਸ ਮਨੁੱਖ ਉਤੇ ਪ੍ਰਭੂ ਬਖ਼ਸ਼ਸ਼ ਕਰਦਾ ਹੈ, ਉਹ) ਸਦਾ ਉਸ ਦਾ ਨਾਮ ਸਿਮਰਦਾ ਰਹਿੰਦਾ ਹੈ। ੨।੨੩।੮੭।

ਸੋਰਠਿ ਮਹਲਾ ੫ ॥ ਨਾਲਿ ਨਰਾਇਣੁ ਮੈਰੈ ॥ ਜਮਦੂਤੁ ਨ ਆਵੈ ਨੇਰੈ ॥ ਕੰਠਿ ਲਾਇ ਪ੍ਰਭੁ ਰਾਖੈ ॥ ਸਤਿਗੁਰ ਕੀ ਸਚੁ ਸਾਖੈ ॥ ੧ ॥ ਗੁਰਿ ਪੂਰੈ ਪੂਰੀ ਕੀਤੀ ॥ ਦੁਸਮਨ ਮਾਰਿ ਵਿਡਾਰੇ ਸਗਲੇ ਦਾਸ ਕਉ ਸੁਮਤਿ ਦੀਤੀ ॥ ੧ ॥ ਰਹਾਉ ॥ ਪ੍ਰਭਿ ਸਗਲੇ ਥਾਨ ਵਸਾਏ ॥ ਸੁਖਿ ਸਾਂਦਿ ਫਿਰਿ ਆਏ ॥ ਨਾਨਕ ਪ੍ਰਭੁ ਸਰਣਾਏ ॥ ਜਿਨਿ ਸਗਲੇ ਰੋਗ ਮਿਟਾਏ ॥ ੨ ॥ ੨੪ ॥

੮੮॥ [ਪੰਨਾ ੬੩੦]

ਪਦ ਅਰਥ :- ਨਰਾਇਣੁ-[ਨਾਰ-ਅਯਨ] ਪਰਮਾਤਮਾ। ਕੰਠਿ-ਗਲ ਨਾਲ।

ਲਾਇ—ਲਾ ਕੇ । ਸਾਖੈ—ਸਾਖੀ, ਸਿੱਖਿਆ । ਸਚੁ—ਸਦਾ-ਬਿਰ ਪ੍ਰਭੂ ਦਾ ਨਾਮ । ੧ ।

ਗੁਰਿ—ਗੁਰੂ ਨੇ । ਪੂਰੀ—ਸਫਲਤਾ । ਦੁਸਮਨ—(ਕਾਮਾਦਿਕ) ਵੈਰੀ । ਮਾਰਿ—ਮਾਰ ਕੇ । ਵਿਭਾਰੇ—ਨਾਸ ਕਰ ਦਿੱਤੇ । ਕਉ—ਨੂੰ । ੧। ਰਹਾਉ ।

ਪ੍ਰਭਿ—ਪ੍ਰਭੂ ਨੇ । ਸਗਲੇ ਥਾਨ—ਸਾਰੇ ਥਾਂ, ਸਾਰੇ ਗਿਆਨ-ਇੰਦ੍ਰੇ । ਵਸਾਏ—ਆਤਮਕ ਗੁਣਾਂ ਨਾਲ ਵਸਾ ਦਿੱਤੇ । ਸੁਖਿ ਸਾਂਦਿ—ਆਤਮਕ ਆਨੰਦ ਵਿਚ, ਸਾਂਤ ਅਵ-ਸਥਾ ਵਿਚ । ਆਏ—ਆ ਟਿਕੇ । ਜਿਨਿ—ਜਿਸ ਪ੍ਰਭੂ ਨੇ । ੨ ।

ਅਰਥ :-ਹੇ ਭਾਈ ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ (ਜੀਵਨ ਵਿਚ) ਸਫਲਤਾ ਬਖਸ਼ੀ, ਪ੍ਰਭੂ ਨੇ (ਕਾਮਾਦਿਕ ਉਸ ਦੇ) ਸਾਰੇ ਹੀ ਵੈਰੀ ਮਾਰ ਮੁਕਾਏ; ਤੇ, ਉਸ ਸੇਵਕ ਨੂੰ (ਨਾਮ ਸਿਮਰਨ ਦੀ) ਸ਼੍ਰੇਸ਼ਟ ਅਕਲ ਦੇ ਦਿੱਤੀ । ੧। ਰਹਾਉ ।

ਹੇ ਭਾਈ ! ਪਰਮਾਤਮਾ ਮੇਰੇ ਨਾਲ (ਮੇਰੇ ਹਿਰਦੇ ਵਿਚ ਵੱਸ ਰਿਹਾ) ਹੈ । (ਉਸ ਦੀ ਬਰਕਤਿ ਨਾਲ) ਜਮਦੂਤ ਮੇਰੇ ਨੇੜੇ ਨਹੀਂ ਢੁਕਦਾ (ਮੈਨੂੰ ਮੌਤ ਦਾ, ਆਤਮਕ ਮੌਤ ਦਾ ਖਤਰਾ ਨਹੀਂ ਰਿਹਾ) । ਹੇ ਭਾਈ ! ਜਿਸ ਮਨੁੱਖ ਨੂੰ ਗੁਰੂ ਦੀ ਸਦਾ-ਬਿਰ ਹਰਿ-ਨਾਮ ਸਿਮਰਨ ਦੀ ਸਿੱਖਿਆ ਮਿਲ ਜਾਂਦੀ ਹੈ, ਪ੍ਰਭੂ ਉਸ ਮਨੁੱਖ ਨੂੰ ਆਪਣੇ ਗਲ ਨਾਲ ਲਾ ਰੱਖਦਾ ਹੈ । ੧।

(ਹੇ ਭਾਈ ! ਜਿੰਨ੍ਹਾਂ ਮਨੁੱਖਾਂ ਨੂੰ ਗੁਰੂ ਨੇ ਜੀਵਨ-ਸਫਲਤਾ ਬਖਸ਼ੀ) ਪ੍ਰਭੂ ਨੇ ਉਹਨਾਂ ਦੇ ਸਾਰੇ ਗਿਆਨ-ਇੰਦ੍ਰੇ ਆਤਮਕ ਗੁਣਾਂ ਨਾਲ ਭਰਪੂਰ ਕਰ ਦਿੱਤੇ, ਉਹ ਮਨੁੱਖ (ਕਾਮਾਦਿਕ ਵਲੋਂ) ਪਰਤ ਕੇ ਆਤਮਕ ਆਨੰਦ ਵਿਚ ਆ ਟਿਕੇ । ਹੇ ਨਾਨਕ ! ਉਸ ਪ੍ਰਭੂ ਦੀ ਸ਼ਰਨ ਪਿਆ ਰਹੁ, ਜਿਸ ਨੇ (ਸ਼ਰਨ ਪਿਆਂ ਦੇ) ਸਾਰੇ ਰੋਗ ਦੂਰ ਕਰ ਦਿੱਤੇ । ੨। 128122।

ਸੋਰਠਿ ਮਹਲਾ ੫ ॥ ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੁਖੁ ਗਇਆ ਹਰਿ ਗਾਈਐ ॥ ੧ ॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥ ੨ ॥ ੨੫ ॥ ੮੬ ॥ [ਪੰਨਾ ੬੩੦]

ਪਦ ਅਰਥ :-ਦਾਤਾ—ਦੇਣ ਵਾਲਾ । ਤਾ ਕੀ—ਉਸ (ਗੁਰੂ) ਦੀ । ਭੇਟਤ—ਮਿਲ-ਦਿਆਂ । ਗਾਈਐ—ਗਾਣਾ ਚਾਹੀਦਾ ਹੈ । ੧।

ਭਾਈ—ਹੇ ਭਾਈ ! ਨਾਮੋ—ਨਾਮ ਹੀ । ਰਹਾਉ ।

ਤਿਸਹਿ—ਤਿਸੁ ਹੀ, ਉਸੇ ਨੂੰ ਹੀ [ਲਫਜ਼ 'ਤਿਸੁ' ਦਾ ਫ਼ਿਅ ਵਿਸ਼ੇਸ਼ਣ 'ਹਿ' ਦੇ ਕਾਰਨ ਉੱਡ ਗਿਆ ਹੈ] । ਧਰਿ—ਪ੍ਰਭੂ ਦੀ ਦਰਗਾਹ ਤੋਂ । ਪ੍ਰਭ—ਹੇ ਪ੍ਰਭੂ ! ਨਾਮਿ—ਨਾਮ ਵਿਚ । ਰਹਾ—ਰਹਾਂ । ਲਿਵ—ਲਗਨ । ੨।

ਅਰਥ :—ਹੇ ਭਾਈ ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ । ਰਹਾਉ ।

ਹੇ ਭਾਈ ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸਰਨ ਪੈਣਾ ਚਾਹੀਦਾ ਹੈ । ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ । ੧।

ਪਰ, ਹੇ ਭਾਈ ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ ਇਹ) ਬੇਨਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾ ॥੨੫॥੮੬।

ਸੋਰਠਿ ਮਹਲਾ ੫ ॥ ਕਰਨ ਕਰਾਵਨ ਹਰਿ ਅੰਤਰਜਾਮੀ ਜਨ ਅਪੁਨੇ ਕੀ ਰਾਖੇ ॥ ਜੈਜੈਕਾਰੁ ਹੋਤੁ ਜਗ ਭੀਤਰਿ ਸਬਦੁ ਗੁਰੂ ਰਸੁ ਚਾਖੇ ॥ ੧ ॥ ਪ੍ਰਭ ਜੀ ਤੇਰੀ ਓਟ ਗੁਸਾਈ ॥ ਤੂ ਸਮਰਥੁ ਸਰਨਿ ਕਾ ਦਾਤਾ ਆਠ ਪਹਰ ਤੁਮੁ ਧਿਆਈ ॥ ਰਹਾਉ ॥ ਜੋ ਜਨੁ ਭਜਨੁ ਕਰੇ ਪ੍ਰਭ ਤੇਰਾ ਤਿਸੈ ਅੰਦੇਸਾ ਨਾਹੀ ॥ ਸਤਿਗੁਰ ਚਰਨ ਲਗੇ ਭਉ ਮਿਟਿਆ ਹਰਿ ਗੁਨ ਗਾਏ ਮਨ ਮਾਹੀ ॥ ੨ ॥ ਸੁਖ ਸਹਜ ਆਨੰਦ ਘਨੇਰੇ ਸਤਿਗੁਰ ਵੀਆ ਦਿਲਾਸਾ ॥ ਜਿਣਿ ਘਰਿ ਆਏ ਸੋਭਾ ਸੇਤੀ ਪੂਰਨ ਹੋਈ ਆਸਾ ॥ ੩ ॥ ਪੂਰਾ ਗੁਰੁ ਪੂਰੀ ਮਤਿ ਜਾ ਕੀ ਪੂਰਨ ਪ੍ਰਭ ਕੇ ਕਾਮਾ ॥ ਗੁਰ ਚਰਨੀ ਲਾਗਿ ਤਰਿਓ ਭਵ ਸਾਗਰੁ ਜਪਿ ਨਾਨਕ ਹਰਿ ਹਰਿ ਨਾਮਾ ॥ ੪ ॥ ੨੬ ॥ ੯੦ ॥ [ਪੰਨਾ ੬੩੦]

ਪਦ ਅਰਥ :—ਕਰਨ ਕਰਾਵਨ—ਸਭ ਕੁਝ ਕਰ ਸਕਣ ਵਾਲਾ ਅਤੇ ਜੀਵਾਂ ਪਾਸੋਂ ਕਰਾ ਸਕਣ ਵਾਲਾ । ਅੰਤਰਜਾਮੀ—ਹਰੇਕ ਦੇ ਦਿਲ ਦੀ ਜਾਣਨ ਵਾਲਾ । ਜੈਜੈਕਾਰੁ—ਸੋਭਾ । ਭੀਤਰਿ—[ਅਖੰਤਰ] ਅੰਦਰ, ਵਿਚ । ੧।

ਪ੍ਰਭ—ਹੇ ਪ੍ਰਭੂ ! ਓਟ ਆਸਰਾ । ਗੁਸਾਈ—ਹੇ ਧਰਤੀ ਦੇ ਖਸਮ ! ਸਰਨਿ—

[ਸ਼ਰਨ੍ਯ] ਆਸਰਾ । ਧਿਆਈ-ਧਿਆਈਂ, ਮੈਂ ਧਿਆਵਾਂ । ਰਹਾਉ ।

ਪ੍ਰਭ-ਹੇ ਪ੍ਰਭੂ ! ਅੰਦੇਸਾ-ਚਿੰਤਾ-ਫਿਕਰ । ਮਾਹੀ-ਵਿਚ । ੨।

ਸਹਜ-ਆਤਮਕ ਅਭੋਲਤਾ । ਘਨੇਰੇ-ਬਹੁਤ । ਦਿਲਾਸਾ-ਹੋਸਲਾ । ਜਿਣਿ-ਜਿੱਤ ਕੇ [ਲਫੜ 'ਜਿਣਿ ਅਤੇ 'ਜਿਨਿ' ਦਾ ਫਰਕ ਚੇਤੇ ਰੱਖੋ] । ਸੇਤੀ-ਨਾਲ । ੩।

ਮਤਿ-ਅਕਲ, ਸਿੱਖਿਆ । ਪੂਰੀ-ਉਕਾਈ-ਹੀਣ । ਜਾ ਕੀ-ਜਿਸ (ਗੁਰੂ) ਦੀ । ਲਾਗਿ-ਲੱਗ ਕੇ । ਭਵ ਸਾਗਰੁ-ਸੰਸਾਰ ਸਮੁੰਦਰ । ਜਪਿ-ਜਪ ਕੇ । ੪।

ਅਰਥ :-ਹੇ (ਮੇਰੇ) ਪ੍ਰਭੂ ਜੀ ! ਹੇ ਧਰਤੀ ਦੇ ਖਸਮ! (ਮੈਨੂੰ) ਤੇਰਾ (ਹੀ) ਆਸਰਾ ਹੈ । ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ (ਸਭ ਜੀਵਾਂ ਨੂੰ) ਸਹਾਰਾ ਦੇਣ ਵਾਲਾ ਹੈਂ, (ਮੇਰੇ ਉਤੇ ਮੇਹਰ ਕਰ) ਮੈਂ ਅੱਠੇ ਪਹਿਰ ਤੈਨੂੰ ਯਾਦ ਕਰਦਾ ਰਹਾਂ ' ਰਹਾਉ ।

ਹੇ ਭਾਈ ! ਸਭ ਕੁਝ ਕਰ ਸਕਣ ਵਾਲਾ ਤੇ ਜੀਵਾਂ ਪਾਸੋਂ ਕਰਾ ਸਕਣ ਵਾਲਾ, ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ ਆਪਣੇ ਸੇਵਕ ਦੀ (ਸਦਾ ਲਾਜ) ਰੱਖਦਾ ਹੈ । ਜੇਹੜਾ ਸੇਵਕ ਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ ਵਸਾਂਦਾ ਹੈ, ਪਰਮਾਤਮਾ ਦੇ ਨਾਮ ਦਾ) ਸੁਆਦ ਰੱਖਦਾ ਹੈ ਉਸ ਦੀ ਸੋਭਾ (ਸਾਰੇ) ਸੰਸਾਰ ਵਿਚ ਹੁੰਦੀ ਹੈ । ੧।

ਹੇ ਪ੍ਰਭੂ ! ਜੇਹੜਾ ਮਨੁੱਖ ਤੇਰੀ ਭਗਤੀ ਕਰਦਾ ਹੈ, ਉਸ ਨੂੰ ਕੋਈ ਚਿੰਤਾ-ਫਿਕਰ ਪੌਹ ਨਹੀਂ ਸਕਦਾ, (ਜਿਸ ਦੇ ਮੱਥੇ ਨੂੰ) ਗੁਰੂ ਦੇ ਚਰਨ ਛੁਹਦੇ ਹਨ, ਉਸ ਦਾ ਹਰੇਕ ਡਰ ਮਿਟ ਜਾਂਦਾ ਹੈ, ਉਹ ਮਨੁੱਖ ਆਪਣੇ ਮਨ ਵਿਚ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ । ੨।

ਹੇ ਸਤਿਗੁਰੂ ! ਜਿਸ ਮਨੁੱਖ ਨੂੰ ਤੂੰ (ਵਿਕਾਰਾਂ ਦਾ ਟਾਕਰਾ ਕਰਨ ਲਈ) ਹੋਸਲਾ ਦਿੱਤਾ, ਉਸ ਦੇ ਅੰਦਰ ਆਤਮਕ ਅਭੋਲਤਾ ਦੇ ਬਹੁਤ ਸੁਖ ਆਨੰਦ ਪੈਦਾ ਹੋ ਜਾਂਦੇ ਹਨ । ਉਹ ਮਨੁੱਖ (ਜੀਵਨ-ਖੇਡ) ਜਿੱਤ ਕੇ (ਜਗਤ ਵਿਚੋਂ) ਸੋਭਾ ਖੱਟ ਕੇ ਹਿਰਦੇ-ਘਰ ਵਿਚ ਟਿਕਿਆ ਰਹਿੰਦਾ ਹੈ, ਉਸ ਦੀ (ਹਰੇਕ) ਆਸ ਪੂਰੀ ਹੋ ਜਾਂਦੀ ਹੈ । ੩।

ਹੇ ਨਾਨਕ ! (ਆਖ-) ਜੇਹੜਾ ਗੁਰੂ ਕੋਈ ਉਕਾਈ ਖਾਣ ਵਾਲਾ ਨਹੀਂ, ਜਿਸ ਗੁਰੂ ਦੀ ਸਿੱਖਿਆ ਵਿਚ ਉਕਾਈ ਨਹੀਂ, ਜੇਹੜਾ ਗੁਰੂ ਪੂਰਨ ਪ੍ਰਭੂ (ਦਾ ਨਾਮ ਸਿਮਰਨ ਵੇ) ਆਹਰਾਂ ਵਿਚ ਲਾਂਦਾ ਹੈ, ਉਸ ਗੁਰੂ ਦੀ ਚਰਨੀਂ ਲੱਗ ਕੇ, ਤੇ, ਪਰਮਾਤਮਾ ਦਾ ਨਾਮ ਸਦਾ ਜਪ ਕੇ (ਮੈਂ) ਸੰਸਾਰ-ਸਮੁੰਦਰ ਤੋਂ (ਸਹੀ ਸਲਾਮਤਿ) ਪਾਰ ਲੰਘ ਰਿਹਾ ਹਾਂ ।
। ੪ । ੨੬ । ੯੦ ।

ਸੋਰਠਿ ਮਹਲਾ ੫ ॥ ਭਇਓ ਕਿਰਪਾਲੁ ਦੈਨਿ ਦੁਖ ਭੰਜਨੁ ਆਪੇ
ਸਭ ਬਿਧਿ ਥਾਟੀ ॥ ਖਿਨ ਮਹਿ ਰਾਖਿ ਲੀਓ ਜਨੁ ਅਪੁਨਾ ਗੁਰ ਪੂਰੈ ਬੇੜੀ
ਕਾਟੀ ॥ ੧ ॥ ਮੇਰੇ ਮਨ ਗੁਰ ਗੋਵਿੰਦੁ ਸਦ ਧਿਆਈਐ ॥ ਸਗਲ ਕਲੇਸ

ਮਿਟਹਿ ਇਸੁ ਤਨ ਤੇ ਮਨ ਚਿੰਦਿਆ ਫਲੁ ਪਾਈਐ ॥ ਰਹਾਉ ॥ ਜੀਅ ਜੰਤ
ਜਾ ਕੇ ਸਭਿ ਕੀਨੇ ਪ੍ਰਭੁ ਉਚਾ ਅਗਮ ਅਪਾਰਾ ॥ ਸਾਧ ਸੰਗਿ ਨਾਨਕ ਨਾਮੁ
ਧਿਆਇਆ ਮੁਖ ਉਜਲ ਭਏ ਦਰਬਾਰਾ ॥੨॥੨੭॥੯੧॥ [ਪੰਨਾ ੬੩੦]

ਪਦ ਅਰਥ :-ਕਿਰਪਾਲੁ-ਦਇਆਵਾਨ । ਦੀਨ ਦੁਖ ਭੰਜਨੁ-ਗਰੀਬਾਂ ਦੇ ਦੁੱਖ
ਨਾਸ ਕਰਨ ਵਾਲਾ । ਆਪੋ-ਆਪ ਹੀ । ਸਭ ਬਿਧਿ-ਸਾਰੀ ਵਿਓਂਤ । ਬਾਤੀ-ਬਣਾਈ ।
ਰਾਖਿ ਲੀਓ-ਬਚਾ ਲਿਆ । ਜਨੁ-ਦਾਸ । ਗੁਰ ਪੂਰੇ-ਪੂਰੇ ਗੁਰੂ ਨੇ । ਬੇੜੀ-ਪੈਰਾਂ ਦੀ
ਜੰਜੀਰ । ੧ ।

ਗੋਵਿੰਦੁ-ਧਰਤੀ ਦਾ ਮਾਲਕ-ਹਰੀ । ਸਦ-ਸਦਾ । ਕਲੇਸ-ਦੁੱਖ ਝਗੜੇ । ਮਿਟਹਿ
-ਮਿਟ ਜਾਂਦੇ ਹਨ । ਤੇ-ਤੋਂ । ਮਨ ਚਿੰਦਿਆ-ਮਨ-ਇੱਛਤ । ਚਿੰਦਿਆ-ਚਿਤਵਿਆ
ਹੋਇਆ । ਰਹਾਉ ।

ਜਾ ਕੇ-ਜਿਸ (ਪਰਮਾਤਮਾ) ਦੇ । ਸਭਿ-ਸਾਰੇ । ਕੀਨੇ-ਪੈਦਾ ਕੀਤੇ ਹੋਏ ਹਨ ।
ਅਗਮ-ਅਪਹੁੰਚ । ਅਪਾਰਾ-ਬੇਅੰਤ । ਸਾਧ ਸੰਗਿ-ਸਾਧ ਸੰਗਤਿ ਵਿਚ । ਮੁਖ ਉਜਲ-
ਉੱਜਲ ਮੂੰਹ ਵਾਲੇ, ਸੁਰਖਰੂ । ਦਰਬਾਰਾ-ਪ੍ਰਭੁ ਦੀ ਹਜ਼ੂਰੀ ਵਿਚ । ੨ ।

ਅਰਥ :-ਹੇ ਮੇਰੇ ਮਨ ! ਸਦਾ ਗੁਰੂ ਦਾ ਧਿਆਨ ਧਰਨਾ ਚਾਹੀਦਾ ਹੈ, ਸਦਾ
ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ (ਇਸ ਉੱਦਮ ਨਾਲ) ਇਸ ਸਰੀਰ ਵਿਚੋਂ
ਸਾਰੇ ਦੁੱਖ-ਕਲੇਸ ਮਿਟ ਜਾਂਦੇ ਹਨ, ਤੇ, ਮਨ-ਮੰਗੀ ਮੁਰਾਦ ਹਾਸਲ ਕਰ ਲਈਦੀ ਹੈ ।
। ਰਹਾਉ ।

ਹੇ ਭਾਈ ! ਗਰੀਬਾਂ ਦੇ ਦੁੱਖ ਨਾਸ ਕਰਨ ਵਾਲਾ ਪਰਮਾਤਮਾ (ਆਪਣੇ ਸੇਵਕ
ਉੱਤੇ ਸਦਾ) ਦਇਆਵਾਨ ਹੁੰਦਾ ਆਇਆ ਹੈ; ਉਸ ਨੇ ਆਪ ਹੀ (ਆਪਣੇ ਸੇਵਕ ਦੀ
ਰੱਖਿਆ ਕਰਨ ਦੀ) ਸਾਰੀ ਵਿਓਂਤ ਬਣਾਈ ਹੁੰਦੀ ਹੈ । ਉਸ ਨੇ ਇਕ ਪਲਕ ਵਿਚ
ਆਪਣੇ ਸੇਵਕ ਨੂੰ (ਸਦਾ) ਬਚਾ ਲਿਆ, (ਉਸੇ ਦੀ ਮੋਹਰ ਨਾਲ) ਪੂਰੇ ਗੁਰੂ ਨੇ (ਸੇਵਕ
ਦੀ ਦੁੱਖਾਂ ਕਲੇਸਾਂ ਦੀ) ਬੇੜੀ ਕੱਟ ਦਿੱਤੀ । ੧ ।

ਹੇ ਨਾਨਕ ! (ਆਖ-) ਸਾਰੇ ਜੀਅ ਜੰਤ ਜਿਸ ਪਰਮਾਤਮਾ ਦੇ ਪੈਦਾ ਕੀਤੇ ਹੋਏ
ਹਨ ਉਹ ਪ੍ਰਭੁ ਸਭ ਤੋਂ ਉੱਚਾ ਹੈ, ਅਪਹੁੰਚ ਹੈ, ਬੇਅੰਤ ਹੈ । ਜਿਨ੍ਹਾਂ ਮਨੁੱਖਾਂ ਨੇ (ਗੁਰੂ
ਦੀ ਸ਼ਰਨ ਪੈ ਕੇ ਉਸ ਪਰਮਾਤਮਾ ਦਾ) ਨਾਮ ਸਿਮਰਿਆ, ਉਹ ਪਰਮਾਤਮਾ ਦੀ ਹਜ਼ੂਰੀ
ਵਿਚ ਸੁਰਖ-ਰੂ ਹੋ ਗਏ । ੨ । ੨੭ । ੯੧ ।

ਸੋਰਠਿ ਮਹਲਾ ੫ ॥ ਸਿਮਰਉ ਅਪੁਨਾ ਸਾਂਈ ॥ ਦਿਨਸੁ ਰੈਨਿ ਸਦ
ਧਿਆਈ ॥ ਹਾਥ ਦੇਇ ਜਿਨਿ ਰਾਖੇ ॥ ਹਰਿਨਾਮ ਮਹਾ ਰਸ ਚਾਖੇ ॥ ੧ ॥

ਅਪਨੇ ਗੁਰ ਉਪਰਿ ਕੁਰਬਾਨੁ ॥ ਭਏ ਕਿਰਪਾਲ ਪੂਰਨ ਪ੍ਰਭ ਦਾਤੇ ਜੀਅ
ਹੋਏ ਮਿਹਰਵਾਨ ॥ ਰਹਾਉ ॥ ਨਾਨਕ ਜਨ ਸਰਨਾਈ ॥ ਜਿਨਿ ਪੂਰਨ ਪੈਜ
ਰਖਾਈ ॥ ਸਗਲੇ ਦੁਖ ਮਿਟਾਈ ॥ ਸੁਖੁ ਭੁੰਚਹੁ ਮੇਰੇ ਭਾਈ ॥੨॥੨੮॥
੯੨॥ [ਪੰਨਾ ੬੩੧]

ਪਦ ਅਰਥ :- ਸਿਮਰਉ-ਸਿਮਰਉ, ਮੈਂ ਸਿਮਰਦਾ ਹਾਂ । ਸਾਂਈ-ਖਸਮ-ਪ੍ਰਭੁ ।
ਰੈਨਿ-ਰਾਤ । ਸਦ-ਸਦਾ । ਧਿਆਈ-ਧਿਆਈ, ਮੈਂ ਧਿਆਨ ਧਰਦਾ ਹਾਂ । ਦੇਇ-
ਦੇ ਕੇ । ਜਿਨਿ-ਜਿਸ (ਖਸਮ-ਪ੍ਰਭੁ) ਨੇ । ੧।

ਗੁਰ ਉਪਰਿ-ਗੁਰੂ ਤੋਂ । ਕੁਰਬਾਨੁ-ਸਦਕੇ । ਜੀਅ-ਸਾਰੇ ਜੀਵਾਂ ਉੱਤੇ । ਰਹਾਉ।
ਨਾਨਕ ਜਨ-ਹੋ ਦਾਸ ਨਾਨਕ ! ਜਿਨਿ-ਜਿਸ (ਪਰਮਾਤਮਾ) ਨੇ । ਪੂਰਨ-ਚੰਗੀ
ਤਰ੍ਹਾਂ । ਪੈਜ-ਇੱਜ਼ਤ । ਸਗਲੇ-ਸਾਰੇ । ਭੁੰਚਹੁ-ਖਾਵੋ, ਮਾਣੋ । ਭਾਈ-ਹੋ ਭਾਈ ! ੨ ।

ਅਰਥ :- ਹੋ ਭਾਈ ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, (ਜਿਸ ਦੀ ਮੋਹਰ
ਨਾਲ) ਸਰਬ-ਵਿਆਪਕ ਦਾਤਾਰ ਪ੍ਰਭੂ ਜੀ (ਸੇਵਕਾਂ ਉੱਤੇ) ਕਿਰਪਾਲ ਹੁੰਦੇ ਹਨ, ਸਾਰੇ
ਜੀਵਾਂ ਉੱਤੇ ਮਿਹਰਬਾਨ ਹੁੰਦੇ ਹਨ । ਰਹਾਉ ।

ਹੋ ਭਾਈ ! ਮੈਂ (ਉਸ) ਖਸਮ-ਪ੍ਰਭੂ (ਦਾ ਨਾਮ) ਸਿਮਰਦਾ ਹਾਂ, ਦਿਨ ਰਾਤ ਸਦਾ
(ਉਸ ਦਾ) ਧਿਆਨ ਧਰਦਾ ਹਾਂ, ਜਿਸ ਨੇ ਆਪਣੇ ਹੱਥ ਦੇ ਕੇ (ਉਹਨਾਂ ਮਨੁੱਖਾਂ ਨੂੰ ਦੁੱਖਾਂ
ਵਿਕਾਰਾਂ ਤੋਂ) ਬਚਾ ਲਿਆ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸ਼੍ਰੇਸ਼ਟ ਰਸ ਚੋਖਿਆ
। ੪ ।

ਹੋ ਦਾਸ ਨਾਨਕ ! (ਆਖ-) ਹੋ ਮੇਰੇ ਭਰਾਵੋ ! ਉਸ ਪਰਮਾਤਮਾ ਦੀ ਸ਼ਰਨ
ਪਏ ਰਹੋ, ਜਿਸ ਨੇ (ਸ਼ਰਨ ਪਏ ਮਨੁੱਖਾਂ ਦੀ) ਇੱਜ਼ਤ (ਦੁੱਖਾਂ ਵਿਕਾਰਾਂ ਦੇ ਟਾਕਰੇ ਤੋਂ)
ਚੰਗੀ ਤਰ੍ਹਾਂ ਰੱਖ ਲਈ, ਜਿਸ ਨੇ ਉਹਨਾਂ ਦੇ ਸਾਰੇ ਦੁੱਖ ਦੂਰ ਕਰ ਦਿੱਤੇ । ਹੋ ਭਰਾਵੋ !
(ਤੁਸੀਂ ਭੀ ਉਸ ਦੀ ਸ਼ਰਨ ਪੈ ਕੇ) ਆਤਮਕ ਆਨੰਦ ਮਾਣੋ ॥੨॥੨੮॥੯੨॥

ਸੋਰਠਿ ਮਹਲਾ ੫ ॥ ਸੁਨਹੁ ਬਿਨੰਤੀ ਠਾਕੁਰ ਮੇਰੇ ਜੀਅ ਜੰਤ ਤੇਰੇ
ਧਾਰੇ ॥ ਰਾਖੁ ਪੈਜ ਨਾਮ ਅਪੁਨੇ ਕੀ ਕਰਨ ਕਰਾਵਨਹਾਰੇ ॥ ੧ ॥ ਪ੍ਰਭ
ਜੀਉ ਖਸਮਾਨਾ ਕਰਿ ਪਿਆਰੇ ॥ ਬੁਰੇ ਭਲੇ ਹਮ ਬਾਰੇ ॥ ਰਹਾਉ ॥ ਸੁਣੀ
ਪੁਕਾਰ ਸਮਰਥ ਸੁਆਮੀ ਬੰਧਨ ਕਾਟਿ ਸਵਾਰੇ ॥ ਪਹਿਰਿ ਸਿਰਪਾਉ ਸੇਵਕ
ਜਨ ਮੇਲੇ ਨਾਨਕ ਪ੍ਰਗਟ ਪਹਾਰੇ ॥੨॥੨੯॥੯੩॥ [ਪੰਨਾ ੬੩੧]

ਪਦ ਅਰਥ :- ਠਾਕੁਰ ਮੇਰੇ-ਹੋ ਮੇਰੇ ਪਾਲਣਹਾਰ ਪ੍ਰਭੂ ! ਜੀਅ ਜੰਤ-ਨਿੱਕੇ ਵੱਡੇ
ਸਾਰੇ ਜੀਵ । ਧਾਰੇ-ਆਸਰੇ । ਪੈਜ-ਲਾਜ, ਇੱਜ਼ਤ । ਕਰਨ ਕਰਾਵਨਹਾਰੇ-ਹੋ ਸਭ ਕੁਝ

ਕਰ ਸਕਣ ਵਾਲੇ, ਤੇ, ਜੀਵਾਂ ਪਾਸੋਂ ਕਰਾ ਸਕਣ ਵਾਲੇ ! ੧ ।

ਖਸਮਾਨਾ—ਖਸਮ ਵਾਲਾ ਫਰਜ਼ । ਥਾਰੇ—ਤੇਰੇ । ਰਹਾਉ ।

ਸਮਰਥ—ਸਾਰੀਆਂ ਤਾਕਤਾਂ ਦਾ ਮਾਲਕ । ਕਾਟਿ—ਕੱਟ ਕੇ । ਸਵਾਰੇ—ਸੋਹਣੇ ਜੀਵਨ ਵਾਲੇ ਬਣਾ ਦਿੱਤੇ । ਪਹਿਰਿ—ਪਹਿਨਾਅ ਕੇ । ਸਿਰਪਾਉ—ਸਿਰੋਪਾ, ਆਦਰ-ਮਾਣ ਵਾਲਾ ਪੋਸ਼ਾਕਾ । ਪ੍ਰਗਟ—ਉੱਘੇ । ਪਹਾਰੇ—ਜਗਤ ਵਿਚ । ੨ ।

ਅਰਥ :—ਹੇ ਪਿਆਰੇ ਪ੍ਰਭੂ ਜੀ ! (ਤੂੰ ਸਾਡਾ ਖਸਮ ਹੈਂ) ਖਸਮ ਵਾਲਾ ਫਰਜ਼ ਪੂਰਾ ਕਰ । (ਚਾਹੇ ਅਸੀਂ ਭੈੜੇ ਹਾਂ (ਚਾਹੇ ਅਸੀਂ) ਚੰਗੇ ਹਾਂ, ਅਸੀਂ ਤੇਰੇ ਹੀ ਹਾਂ (ਸਾਡੇ) (ਵਿਕਾਰਾਂ ਦੇ ਬੰਧਨ ਕੱਟ ਦੇ) । ਰਹਾਉ ।

ਹੇ ਮੇਰੇ ਠਾਕੁਰ ! ਹੇ ਸਭ ਕੁਝ ਕਰ ਸਕਣ ਤੇ ਕਰਾ ਸਕਣ ਵਾਲੇ ਪ੍ਰਭੂ ! (ਮੇਰੀ) ਬੇਨਤੀ ਸੁਣ । ਸਾਰੇ ਨਿੱਕੇ ਵੱਡੇ ਜੀਵ ਤੇਰੇ ਹੀ ਆਸਰੇ ਹਨ (ਤੇਰਾ ਨਾਮ ਹੈ 'ਸਰਨ-ਜੋਗ' । ਅਸੀਂ ਜੀਵ ਤੇਰੇ ਹੀ ਆਸਰੇ ਹਾਂ) ਤੂੰ ਆਪਣੇ (ਇਸ) ਨਾਮ ਦੀ ਲਾਜ ਰੱਖ (ਤੇ, ਸਾਡੇ ਮਾਇਆ ਦੇ ਬੰਧਨ ਕੱਟ) । ੧ ।

ਹੇ ਨਾਨਕ ! (ਆਖ—ਹੇ ਭਾਈ ! ਜਿਨ੍ਹਾਂ ਸੇਵਕਾਂ ਦੀ) ਪੁਕਾਰ ਸਭ ਤਾਕਤਾਂ ਦੇ ਮਾਲਕ ਪ੍ਰਭੂ ਨੇ ਸੁਣ ਲਈ, ਉਹਨਾਂ ਦੇ (ਮਾਇਆ ਦੇ) ਬੰਧਨ ਕੱਟ ਕੇ ਪ੍ਰਭੂ ਨੇ ਉਹਨਾਂ ਦੇ ਜੀਵਨ ਸੋਹਣੇ ਬਣਾ ਦਿੱਤੇ । ਉਹਨਾਂ ਸੇਵਕਾਂ ਨੂੰ ਦਾਸਾਂ ਨੂੰ ਆਦਰ-ਮਾਣ ਦੇ ਕੇ ਆਪਣੇ ਚਰਨਾਂ ਵਿਚ ਮਿਲਾ ਲਿਆ, ਤੇ, ਸੰਸਾਰ ਵਿਚ ਉੱਘੇ ਕਰ ਦਿੱਤਾ । ੨ । ੨੬ । ੨੭ ।

ਸੋਰਠਿ ਮਹਲਾ ੫ ॥ ਜੀਅ ਜੰਤ ਸਭਿ ਵਸਿ ਕਰਿ ਦੀਨੇ ਸੇਵਕ ਸਭਿ ਦਰਬਾਰੇ ॥ ਅੰਗੀਕਾਰੁ ਕੀਓ ਪ੍ਰਭ ਅਪੁਨੇ ਭਵਨਿਧਿ ਪਾਰਿ ਉਤਾਰੇ ॥ ੧ ॥ ਸੰਤਨ ਕੇ ਕਾਰਜ ਸਗਲ ਸਵਾਰੇ ॥ ਦੀਨ ਦਇਆਲ ਕ੍ਰਿਪਾਲ ਕ੍ਰਿਪਾਨਿਧਿ ਪੂਰਨ ਖਸਮ ਹਮਾਰੇ ॥ ਰਹਾਉ ॥ ਆਉ ਬੈਠੁ ਆਦਰੁ ਸਭ ਥਾਈ ਉਨ ਨ ਕਤਹੂੰ ਬਾਤਾ ॥ ਭਗਤਿ ਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ॥ ੨ ॥ ੩ ॥ ੪ ॥ [ਪੰਨਾ ੬੩੧]

ਪਦ ਅਰਥ :—ਜੀਅ ਜੰਤ ਸਭਿ—ਸਾਰੇ ਜੀਵ ਸਾਰੇ ਜੰਤ ਵਸਿ—ਵੱਸ ਵਿਚ। ਦਰਬਾਰੇ—ਦਰਬਾਰ ਵਿਚ (ਥਾਂ ਦੇਂਦਾ ਹੈ) । ਅੰਗੀਕਾਰੁ—ਪੱਖ, ਸਹਾਇਤਾ । ਭਵ ਨਿਧਿ—ਸੰਸਾਰ ਸਮੁੰਦਰ । ਪਾਰਿ ਉਤਾਰੇ—ਪਾਰ ਲੰਘਾ ਲਏ, ਪਾਰ ਲੰਘਾ ਦੇਂਦਾ ਹੈ । ੧ ।

ਮਗਲ—ਸਾਰੇ । ਸਵਾਰੇ—ਸਵਾਰ ਦੇਂਦਾ ਹੈ । ਕ੍ਰਿਪਾਲ—ਕਿਰਪਾ ਦਾ ਘਰ । ਕ੍ਰਿਪਾ-ਨਿਧਿ—ਕਿਰਪਾ ਦਾ ਖਜ਼ਾਨਾ । ਪੂਰਨ—ਸਭ ਤਾਕਤਾਂ ਵਾਲੇ । ਰਹਾਉ ।

ਸਭ ਥਾਈ—ਸਭ ਥਾਈਂ, ਸਭ ਥਾਵਾਂ ਤੇ । ਉਨ—ਕਮੀ, ਬੁੜ । ਕਤ ਹੂੰ ਬਾਤਾ—
ਕਿਸੇ ਭੀ ਗੱਲੇ । ਪ੍ਰਤਾਪ—ਤੇਜ । ਜਾਤਾ—ਜਾਣਿਆ ਜਾਂਦਾ ਹੈ, ਉੱਘੜ ਪੈਂਦਾ ਹੈ । ੨ ।

ਅਰਥ :—ਹੇ ਭਾਈ ! ਸਾਡਾ ਖਸਮ ਦੀਨਾਂ ਉਤੇ ਦਇਆ ਕਰਨ ਵਾਲਾ ਹੈ,
ਕਿਰਪਾ ਦਾ ਘਰ ਹੈ, ਕਿਰਪਾ ਦਾ ਖਜ਼ਾਨਾ ਹੈ, ਸਭ ਤਾਕਤਾਂ ਦਾ ਮਾਲਕ ਹੈ । (ਸਾਡਾ
ਖਸਮ—ਪ੍ਰਭੂ) ਸੰਤ ਜਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ । ਰਹਾਉ ।

ਹੇ ਭਾਈ ! ਪਿਆਰਾ ਪ੍ਰਭੂ ਆਪਣੇ ਸੇਵਕਾਂ ਨੂੰ ਆਪਣੇ ਦਰਬਾਰ ਵਿਚ ਆਦਰ-
ਮਾਣ ਦੇਂਦਾ ਹੈ, (ਦੁਨੀਆ ਦੇ) ਸਾਰੇ ਜੀਵਾਂ ਨੂੰ ਉਹਨਾਂ ਦੇ ਆਗਿਆਕਾਰ ਬਣਾ ਦੇਂਦਾ
ਹੈ । ਸੇਵਕਾਂ ਦਾ ਸਦਾ ਪੱਖ ਕਰਦਾ ਹੈ, ਤੇ, ਉਹਨਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ
ਲੈਂਦਾ ਹੈ । ੧ ।

ਹੇ ਨਾਨਕ ! (ਆਖ—ਪਰਮਾਤਮਾ ਦੇ ਸੇਵਕਾਂ ਨੂੰ ਸੰਤ ਜਨਾਂ ਨੂੰ) ਹਰ ਥਾਂ ਆਦਰ
ਮਿਲਦਾ ਹੈ (ਹਰ ਥਾਂ ਲੋਕ) ਜੀ-ਆਇਆਂ ਆਖਦੇ ਹਨ । (ਸੰਤ ਜਨਾਂ ਨੂੰ) ਕਿਸੇ ਗੱਲੇ
ਕੋਈ ਬੁੜ ਨਹੀਂ ਰਹਿੰਦੀ । ਪਰਮਾਤਮਾ ਆਪਣੇ ਸੇਵਕਾਂ ਨੂੰ ਭਗਤੀ (ਦਾ) ਸਿਰੋਪਾ ਬਖ-
ਸ਼ਦਾ ਹੈ (ਇਸ ਤਰ੍ਹਾਂ) ਪਰਮਾਤਮਾ ਦਾ ਤੇਜ-ਪ੍ਰਤਾਪ (ਸਾਰੇ ਸੰਸਾਰ ਵਿਚ) ਰੋਸ਼ਨ ਹੋ
ਜਾਂਦਾ ਹੈ । ੨ । ੩੦ । ੬੪ ।

ਸੋਰਠਿ ਮਹਲਾ ੯

੧ ਓ ਸਤਿਗੁਰ ਪ੍ਰਸਾਦਿ ॥ ਰੇ ਮਨ ਰਾਮ ਸਿਉ ਕਰਿ ਪ੍ਰੀਤਿ ॥
ਸ੍ਰਵਨ ਗੋਬਿੰਦ ਗੁਨ ਸੁਨਹੁ ਅਰੁ ਗਾਉ ਰਸਨਾ ਗੀਤ ॥ ੧ ॥ ਰਹਾਉ ॥
ਕਰਿ ਸਾਧ ਸੰਗਤਿ ਸਿਮਰੁ ਮਾਧੋ ਹੋਹਿ ਪਤਿਤ ਪੁਨੀਤ ॥ ਕਾਲੁ ਬਿਆਲ
ਜਿਉ ਪਰਿਓ ਡੋਲੈ ਮੁਖੁ ਪਸਾਰੈ ਮੀਤ ॥ ੧ ॥ ਆਜੁ ਕਾਲਿ ਫੁਨਿ ਤੋਹਿ
ਗ੍ਰਸਿ ਹੈ ਸਮਝਿ ਰਾਖਹੁ ਚੀਤਿ ॥ ਕਹੈ ਨਾਨਕੁ ਰਾਮੁ ਭਜਿ ਲੈ ਜਾਤੁ ਅਉਸਰੁ
ਬੀਤ ॥ ੨ ॥ ੧ ॥ [ਪੰਨਾ ੬੩੧]

ਪਦ ਅਰਥ :—ਸਿਉ—ਨਾਲ । ਪ੍ਰੀਤਿ—ਪਿਆਰ । ਸ੍ਰਵਨ—ਕੰਨਾਂ ਨਾਲ ।
ਗੋਬਿੰਦ ਗੁਨ—ਗੋਬਿੰਦ ਦੇ ਗੁਣ, ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ । ਅਰੁ—
ਅਤੇ । [ਲਫਜ਼ 'ਅਰੁ' ਅਤੇ 'ਅਰਿ' ਦਾ ਫਰਕ ਚੇਤੇ ਰੱਖਣ-ਜੋਗ ਹੈ] । ਰਸਨਾ—ਜੀਭ
ਨਾਲ । ੧ । ਰਹਾਉ ।

ਮਾਧੋ—ਮਾਧਵ, ਮਾਇਆ ਦਾ ਪਤੀ, ਪ੍ਰਭੂ । ਹੋਹਿ—ਹੋ ਜਾਂਦੇ ਹਨ । ਪਤਿਤ—
ਵਿਕਾਰਾਂ ਵਿਚ ਡਿੱਗੇ ਹੋਏ, ਵਿਕਾਰੀ ਬੰਦੇ । ਪੁਨੀਤ—ਪਵਿੱਤ੍ਰ । ਬਿਆਲ—[ਵਯਾਲ]
ਸੱਪ । ਜਿਉ—ਵਾਂਗ । ਪਰਿਓ ਡੋਲੈ—ਫਿਰ ਰਿਹਾ ਹੈ । ਪਸਾਰੇ—ਪਸਾਰਿ, ਪਸਾਰ ਕੇ,
ਖਿਲਾਰ ਕੇ, ਖੋਲ ਕੇ । ਮੀਤ—ਹੇ ਮਿੱਤਰ । ੧ ।

ਆਜੁ ਕਾਲਿ—ਅੱਜ ਭਲਕ, ਛੇਤੀ ਹੀ । ਫੁਨਿ ਤੋਹਿ—ਤੈਨੂੰ ਭੀ । ਗ੍ਰਸਿ ਹੈ—ਗ੍ਰਸ
ਲਏਗਾ, ਹੜੱਪ ਕਰ ਲਏਗਾ । ਚੀਤਿ—ਚਿੱਤ ਵਿਚ ! ਕਹੈ ਨਾਨਕੁ—ਨਾਨਕ ਆਖਦਾ

ਹੈ । ਜਾਤੁ ਬੀਤ-ਬੀਤਦਾ ਜਾ ਰਿਹਾ ਹੈ । ਅਉਸਰੁ-ਜਿੰਦਗੀ ਦਾ ਸਮਾ । ੨ ।

ਅਰਥ :-ਹੇ (ਮੇਰੇ) ਮਨ ! ਪਰਮਾਤਮਾ ਨਾਲ ਪਿਆਰ ਬਣਾ । (ਹੇ ਭਾਈ !)
ਕੰਨਾਂ ਨਾਲ ਪਰਮਾਤਮਾ ਦੀ ਉਸਤਤਿ ਸੁਣਿਆ ਕਰ, ਅਤੇ, ਜੀਭ ਨਾਲ ਪਰਮਾਤਮਾ (ਦੀ
ਸਿਫਤਿ ਸਾਲਾਹ) ਦੇ ਗੀਤ ਗਾਇਆ ਕਰ । ੧ । ਰਹਾਉ ।

ਹੇ ਭਾਈ ! ਗੁਰਮੁਖਾਂ ਦੀ ਸੰਗਤਿ ਕਰਿਆ ਕਰ, ਪਰਮਾਤਮਾ ਦਾ ਸਿਮਰਨ ਕਰਦਾ
ਰਹੁ । (ਸਿਮਰਨ ਦੀ ਬਰਕਤਿ ਨਾਲ) ਵਿਕਾਰੀ ਭੀ ਪਵਿਤ੍ਰ ਬਣ ਜਾਂਦੇ ਹਨ । ਹੇ
ਮਿੱਤਰ ! (ਇਸ ਕੰਮ ਵਿਚ ਆਲਸ ਨਾਂਹ ਕਰ, ਵੇਖ) ਮੌਤ ਸੱਪ ਵਾਂਗ ਮੂੰਹ ਖੋਲ੍ਹ ਕੇ
ਪਈ ਫਿਰਦੀ ਹੈ । ੧ ।

ਹੇ ਭਾਈ ! ਆਪਣੇ ਚਿੱਤ ਵਿਚ ਸਮਝ ਰੱਖ ਕਿ (ਇਹ ਮੌਤ) ਤੈਨੂੰ ਭੀ ਛੇਤੀ ਹੀ
ਹੜੱਪ ਕਰ ਲਏਗੀ । ਨਾਨਕ (ਤੈਨੂੰ) ਆਖਦਾ ਹੈ-(ਹੁਣ ਅਜੇ ਵੇਲਾ ਹੈ) ਪਰਮਾਤਮਾ ਦਾ
ਭਜਨ ਕਰ ਲੈ, ਇਹ ਵੇਲਾ ਲੰਘਦਾ ਜਾ ਰਿਹਾ ਹੈ । ੨ । ੧ ।

ਸੋਰਠਿ ਮਹਲਾ ੯ ॥ ਮਨ ਕੀ ਮਨ ਹੀ ਮਾਹਿ ਰਹੀ ॥ ਨਾ ਹਰਿ
ਭਜੇ ਨ ਤੀਰਥ ਸੇਵੇ ਚੋਟੀ ਕਾਲਿ ਗਹੀ ॥ ੧ ॥ ਰਹਾਉ ॥ ਦਾਰਾ ਮੀਤ
ਪੂਤ ਰਥ ਸੰਪਤਿ ਧਨ ਪੂਰਨ ਸਭ ਮਹੀ ॥ ਅਵਰ ਸਗਲ ਮਿਥਿਆ ਏ
ਜਾਨਹੁ ਭਜਨੁ ਰਾਮ ਕੋ ਸਹੀ ॥੧॥ ਫਿਰਤ ਫਿਰਤ ਬਹੁਤੇ ਜੁਗ ਹਾਰਿਓ
ਮਾਨਸ ਦੇਹ ਲਹੀ ॥ ਨਾਨਕੁ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ
ਨਹੀ ॥ ੨ ॥ ੨ ॥ [ਪੰਨਾ ੬੩੧]

ਪਦ ਅਰਥ :-ਮਾਹਿ-ਵਿਚ । ਰਹੀ-ਰਹਿ ਗਈ । ਭਜੇ-ਭਜਨ ਕੀਤਾ ।
ਤੀਰਥ-[तीर्थ—A holy person] ਸੰਤ ਜਨ । ਵੇਖੋ-

(੧) “ਨਾਮਿ ਰਤੇ ਤੀਰਥ ਸੇ ਨਿਰਮਲ, ਦੁਖੁ ਹਉਮੈ ਮੈਲੁ ਚੁਕਾਇਆ ॥
ਨਾਨਕੁ ਤਿਨ ਕੇ ਚਰਨ ਪਖਾਲੈ, ਜਿਨ੍ਹਾ ਗੁਰਮੁਖਿ ਸਾਰਾ ਭਾਇਆ ॥”

ਪ੍ਰਭਾਤੀ ਮ: ੧ (ਪੰਨਾ ੧੩੪੫)

(੨) ਸੋਰਠਿ ਮ: ੯ “ਨਾ ਹਰਿ ਭਜਿਓ ਨਾ ਗੁਰਜਨੁ ਸੇਵਿਓ”—ਪੰਨਾ ੬੩੨ (ਸ਼ਬਦ
ਤੀਰਾ) ਸੇਵੇ-ਸੇਵਾ ਕੀਤੀ । ਚੋਟੀ-ਬੋਦੀ । ਕਾਲਿ-ਕਾਲ ਨੇ । ਗਹੀ-ਫੜ ਲਈ । ੧ ।
ਰਹਾਉ ।

ਦਾਰਾ-ਇਸਤ੍ਰੀ । ਪੂਤ-ਪੁੱਤਰ । ਰਥ-ਗੱਡੀਆਂ । ਸੰਪਤਿ-ਮਾਲ-ਅਸਬਾਬ ।
ਸਭ ਮਹੀ-ਸਾਰੀ ਧਰਤੀ । ਅਵਰ-ਹੋਰ । ਸਗਲ-ਸਾਰਾ । ਮਿਥਿਆ-ਨਾਸਵੰਤ ।
ਜਾਨਹੁ-ਸਮਝੋ । ਕੋ-ਦਾ । ਸਹੀ-ਠੀਕ, ਸਾਥ ਨਿਬਾਹੁਣ ਵਾਲਾ, ਅਸਲ
(ਸਾਥੀ) । ੧ ।

ਜੁਗ-ਜੁਗਾਂ ਵਿਚ । ਹਾਰਿਓ-ਬੱਕ ਗਿਆ । ਮਾਨਸ ਦੇਹ-ਮਨੁੱਖਾ ਸਰੀਰ ।

ਲਹੀ-ਲੱਭਾ । ਬਰੀਆ-ਵਾਰੀ । ਕਹਾ ਨਹੀ-ਕਿਉਂ ਨਹੀਂ ? ੨ ।

ਅਰਥ :- (ਹੇ ਭਾਈ ! ਵੇਖੋ, ਮਾਇਆ ਧਾਰੀ ਦੀ ਮੰਦ-ਭਾਗਤਾ ! ਉਸ ਦੇ) ਮਨ ਦੀ ਆਸ ਮਨ ਵਿਚ ਹੀ ਰਹਿ ਗਈ । ਨਾਂਹ ਉਸ ਨੇ ਪਰਮਾਤਮਾ ਦਾ ਭਜਨ ਕੀਤਾ, ਨਾਂਹ ਹੀ ਉਸ ਨੇ ਸੰਤ ਜਨਾਂ ਦੀ ਸੇਵਾ ਕੀਤੀ, ਤੇ, ਮੌਤ ਨੇ ਬੰਦੀ ਆ ਫੜੀ । ੧ । ਰਹਾਉ ।

ਹੇ ਭਾਈ ! ਇਸਤ੍ਰੀ, ਮਿੱਤਰ, ਪੁੱਤਰ, ਗੱਡੀਆਂ, ਮਾਲ-ਅਸਬਾਬ, ਧਨ-ਪਦਾਰਥ ਸਾਰੀ ਹੀ ਧਰਤੀ-ਇਹ ਸਭ ਕੁਝ ਨਾਸਵੰਤ ਸਮਝੋ । ਪਰਮਾਤਮਾ ਦਾ ਭਜਨ (ਹੀ) ਅਸਲ (ਸਾਥੀ) ਹੈ । ੧ ।

ਹੇ ਭਾਈ ! ਕਈ ਜੁਗ (ਜੁਨਾਂ ਵਿਚ) ਭਟਕ ਭਟਕ ਕੇ ਤੂੰ ਥੱਕ ਗਿਆ ਸੀ। (ਹੁਣ) ਤੈਨੂੰ ਮਨੁੱਖਾ ਸਰੀਰ ਲੱਭਾ ਹੈ। ਨਾਨਕ ਆਖਦਾ ਹੈ—(ਹੇ ਭਾਈ ! ਪਰਮਾਤਮਾ ਨੂੰ) ਮਿਲਣ ਦੀ ਇਹੀ ਵਾਰੀ ਹੈ, ਹੁਣ ਤੂੰ ਸਿਮਰਨ ਕਿਉਂ ਨਹੀਂ ਕਰਦਾ ? ੨। ੨।

ਸੋਰਠਿ ਮਹਲਾ ੯ ॥ ਮਨ ਰੇ ਕਉਨ ਕੁਮਤਿ ਤੈ ਲੀਨੀ ॥ ਪਰ ਦਾਰਾ ਨਿੰਦਿਆ ਰਸਿ ਰਚਿਓ ਰਾਮ ਭਗਤਿ ਨਹਿ ਕੀਨੀ ॥੧॥ ਰਹਾਉ ॥ ਮੁਕਤਿ ਪੰਥੁ ਜਾਨਿਓ ਤੈ ਨਾਹਨਿ ਧਨ ਜੋਰਨ ਕਉ ਧਾਇਆ ॥ ਅੰਤਿ ਸੰਗੁ ਕਾਹੁ ਨਹੀ ਦੀਨਾ ਬਿਰਥਾ ਆਪੁ ਬੰਧਾਇਆ ॥ ੧ ॥ ਨਾ ਹਰਿ ਭਜਿਓ ਨਾ ਗੁਰੁ ਜਨੁ ਸੇਵਿਓ ਨਹ ਉਪਜਿਓ ਕਛੁ ਗਿਆਨਾ ॥ ਘਟ ਹੀ ਮਾਹਿ ਨਿਰੋਜਨੁ ਤੇਰੇ ਤੇ ਖੋਜਤੁ ਉਦਿਆਨਾ ॥੨॥ ਬਹੁਤੁ ਜਨਮ ਭਰਮਤੁ ਤੈ ਹਾਰਿਓ ਅਸਥਿਰ ਮਤਿ ਨਹੀ ਪਾਈ ॥ ਮਾਨਸ ਦੇਹ ਪਾਇ ਪਦ ਹਰਿ ਭਜੁ ਨਾਨਕ ਬਾਤ ਬਤਾਈ ॥੩॥੩॥ [ਪੰਨਾ ੬੩੨]

ਪਦ ਅਰਥ :- ਕੁਮਤਿ—ਭੇੜੀ ਮਤਿ । ਦਾਰਾ—ਇਸਤ੍ਰੀ । ਰਸਿ—ਰਸ ਵਿਚ । ਰਚਿਓ—ਮਸਤ ਹੈਂ । ੧। ਰਹਾਉ ।

ਮੁਕਤਿ ਪੰਥੁ—(ਇਹਨਾਂ) ਵਿਕਾਰਾਂ ਤੋਂ ਖਲਾਸੀ ਦਾ ਰਾਹ । ਨਾਹਿਨ—ਨਹੀਂ । ਧਾਇਆ—ਦੌੜਿਆ ਫਿਰਦਾ ਹੈਂ । ਸੰਗੁ—ਸਾਥ । ਕਾਹੁ—ਕਿਸੇ ਨੇ ਭੀ । ਬਿਰਥਾ—ਵਿਅਰਥ ਹੀ । ਆਪੁ—ਆਪਣੇ ਆਪ ਨੂੰ । ੧।

ਗਿਆਨਾ—ਆਤਮਕ ਜੀਵਨ ਦੀ ਸੂਝ । ਘਟ—ਹਿਰਦਾ । ਤੇਰੇ ਘਟ ਹੀ ਮਾਹਿ—ਤੇਰੇ ਹਿਰਦੇ ਵਿਚ ਹੀ । ਉਦਿਆਨਾ—ਜੰਗਲ । ੨।

ਤੈ ਹਾਰਿਓ—ਤੂੰ (ਮਨੁੱਖਾ ਜਨਮ ਦੀ ਬਾਝੀ) ਹਾਰ ਲਈ ਹੈ । ਅਸਥਿਰ—ਅਠੋਲਤਾ ਵਿਚ ਰੱਖਣ ਵਾਲੀ । ਮਾਨਸ ਦੇਹ ਪਦ—ਮਨੁੱਖਾ ਸਰੀਰ ਦਾ ਵਰਜਾ। ਪਾਇ—ਹਾਸਲ ਕਰ

ਕੇ । ਨਾਨਕ—ਹੇ ਨਾਨਕ ।੩।

ਅਰਥ :-ਹੇ ਮਨ! ਤੂੰ ਕੇਹੜੀ ਭੈੜੀ ਸਿੱਖਿਆ ਲੈ ਲਈ ਹੈ? ਤੂੰ ਪਰਾਈ ਇਸਤ੍ਰੀ, ਪਰਾਈ ਨਿੰਦਿਆ ਦੇ ਰਸ ਵਿਚ ਮਸਤ ਰਹਿੰਦਾ ਹੈਂ । ਪਰਮਾਤਮਾ ਦੀ ਭਗਤੀ ਤੂੰ (ਕਦੇ) ਨਹੀਂ ਕੀਤੀ । ੧ । ਰਹਾਉ ।

ਹੇ ਭਾਈ ! ਤੂੰ ਵਿਕਾਰਾਂ ਤੋਂ ਖਲਾਸੀ ਪਾਣ ਦਾ ਰਸਤਾ (ਅਜੇ ਤਕ) ਨਹੀਂ ਸਮਝਿਆ, ਧਨ ਇਕੱਠਾ ਕਰਨ ਲਈ ਤੂੰ ਸਦਾ ਦੋੜ-ਭਜ ਕਰ ਰਿਹਾ ਹੈਂ । (ਦੁਨੀਆ ਦੇ ਪਦਾਰਥਾਂ ਵਿਚੋਂ) ਕਿਸੇ ਨੇ ਭੀ ਆਖਰ ਕਿਸੇ ਦਾ ਸਾਥ ਨਹੀਂ ਦਿੱਤਾ । ਤੂੰ ਵਿਅਰਥ ਹੀ ਆਪਣੇ ਆਪ ਨੂੰ (ਮਾਇਆ ਦੇ ਮੋਹ ਵਿਚ) ਜਕੜ ਰੱਖਿਆ ਹੈ । ੧।

ਹੇ ਭਾਈ ! (ਅਜੇ ਤਕ) ਨਾਂਹ ਤੂੰ ਪਰਮਾਤਮਾ ਦੀ ਭਗਤੀ ਕੀਤੀ ਹੈ, ਨਾਂਹ ਗੁਰੂ ਦੀ ਸ਼ਰਨ ਪਿਆ ਹੈ, ਨਾਂਹ ਹੀ ਤੇਰੇ ਅੰਦਰ ਆਤਮਕ ਜੀਵਨ ਦੀ ਸੋਝੀ ਪਈ ਹੈ । ਮਾਇਆ ਤੋਂ ਨਿਰਲੇਪ ਪ੍ਰਭੂ ਤੇਰੇ ਹਿਰਦੇ ਵਿਚ ਵੱਸ ਰਿਹਾ ਹੈ, ਪਰ ਤੂੰ (ਬਾਹਰ)ਜੰਗਲਾਂ ਵਿਚ ਉਸ ਨੂੰ ਭਾਲ ਰਿਹਾ ਹੈਂ । ੨।

ਹੇ ਭਾਈ! ਅਨੇਕਾਂ ਜਨਮਾਂ ਵਿਚ ਭਟਕ ਭਟਕ ਕੇ ਤੂੰ (ਮਨੁੱਖਾ ਜਨਮ ਦੀ ਬਾਞੀ) ਹਾਰ ਲਈ ਹੈ, ਤੂੰ ਅਜੇਹੀ ਅਕਲ ਨਹੀਂ ਸਿੱਖੀ ਜਿਸ ਦੀ ਬਰਕਤਿ ਨਾਲ (ਜਨਮਾਂ ਦੇ ਗੇੜ ਵਿਚੋਂ) ਤੈਨੂੰ ਅਭੋਲਤਾ ਹਾਸਲ ਹੋ ਸਕੇ । ਹੇ ਨਾਨਕ ! (ਆਖ—ਹੇ ਭਾਈ! ਗੁਰੂ ਨੇ ਤਾਂ ਇਹ) ਗੱਲ ਸਮਝਾਈ ਹੈ ਕਿ ਮਨੁੱਖਾ ਜਨਮ ਦਾ (ਉੱਚਾ) ਦਰਜਾ ਹਾਸਲ ਕਰ ਕੇ ਪਰਮਾਤਮਾ ਦਾ ਭਜਨ ਕਰ । ੩। ੩।

ਸੋਰਠਿ ਮਹਲਾ ੯ ॥ ਮਨ ਰੇ ਪ੍ਰਭ ਕੀ ਸਰਨਿ ਬਿਚਾਰੋ । ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰਿਧਾਰੋ ॥੧॥ ਰਹਾਉ ॥ ਅਟਲੁ ਭਇਓ ਧੁਅ ਜਾ ਕੇ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੇ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾਨਿਧਿ ਗਜੁ ਗਰਾਹ ਤੇ ਛੁਟਾ ॥ ਮਹਿਮਾ ਨਾਮ ਕਹਾ ਲਉ ਬਰਨਉ ਰਾਮੁ ਕਹਤ ਬੰਧਨ ਤਿਹ ਛੁਟਾ ॥੨॥ ਅਜਾਮਲੁ ਪਾਪੀ ਜਗੁ ਜਾਨੈ ਨਿਮਖ ਮਾਹਿ ਨਿਸਤਾਰਾ ॥ ਨਾਨਕੁ ਕਹਤੁ ਚੇਤਿ ਚਿੰਤਾਮਨਿ ਤੇ ਭੀ ਉਤਰਸਿ ਪਾਰਾ ॥੩॥੪॥ [ਪੰਨਾ ੬੩੨]

ਪਦ ਅਰਥ :-ਬਿਚਾਰੋ—(ਪਰਮਾਤਮਾ ਦੇ ਨਾਮ ਦਾ) ਧਿਆਨ ਕਰ । ਜਿਹ ਸਿਮਰਤ—ਜਿਸ ਨੂੰ ਸਿਮਰਦਿਆਂ । ਗਨਕਾ—ਵੈਸਵਾ [ਵੇਖੋ ਭਾ:ਗੁਰਦਾਸ ਦੀ ਵਾਰ ੧੦] ਕਿਸੇ ਸੰਤ ਨੇ ਇਸ ਨੂੰ ਇਕ ਤੋਤਾ ਦਿੱਤਾ ਸੀ ਜੋ 'ਰਾਮ ਰਾਮ' ਉਚਾਰਦਾ ਸੀ । ਉਸ

ਤੋਂ ਰਾਮ-ਨਾਮ ਸਿਮਰਨ ਦੀ ਲਗਨ ਇਸ ਵੇਸਵਾ ਨੂੰ ਭੀ ਲੱਗ ਗਈ ਸੀ। ਉਰਿ-
ਹਿਰਦੇ ਵਿਚ। ੧। ਰਹਾਉ।

ਧੂਅ-ਧੂਵ [ਵੇਖੋ ਭ: ਗੁਰਦਾਸ ਜੀ ਵਾਰ ੧੦] ਰਾਜਾ ਉਤੱਪਾਦ ਦਾ ਪੁੱਤਰ।
ਮਤੇਈ ਮਾਂ ਦੇ ਨਿਰਾਦਰ ਤੋਂ ਉਪਰਾਮ ਹੋ ਕੇ ਜੰਗਲ ਵਿਚ ਭਗਤੀ ਕਰਨ ਜਾ ਲੱਗਾ,
ਤੇ ਸਦਾ ਲਈ ਅਟੱਲ ਸੋਭਾ ਖੱਟ ਗਿਆ। ਸਿਮਰਨਿ-ਸਿਮਰਨ ਨਾਲ। ਨਿਰਭੈ ਪਦੁ-
ਨਿਰਭੈਤਾ ਦਾ ਆਤਮਕ ਦਰਜਾ। ਇਹ ਬਿਧਿ ਕੋ-ਇਸ ਤਰ੍ਹਾਂ ਦਾ। ਹਰਤਾ-ਦੂਰ ਕਰਨ
ਵਾਲਾ। ਕਾਹੇ-ਕਿਉਂ? ੧।

ਗਹੀ-ਫੜੀ। ਗਜੁ-ਹਾਥੀ [ਵੇਖੋ ਭ: ਗੁਰਦਾਸ ਜੀ ਵਾਰ ੧੦] ਇਕ ਗੰਧਰਬ
ਸਰਾਪ ਦੇ ਕਾਰਨ ਹਾਥੀ ਦੀ ਜੂਨੇ ਜਾ ਪਿਆ ਸੀ। ਜਦੋਂ ਇਹ ਵਰੁਣ ਦੇ ਤਲਾਬ ਵਿਚ
ਵੜਿਆ, ਤਾਂ ਇਕ ਤੰਦੂਏ ਨੇ ਇਸ ਨੂੰ ਫੜ ਲਿਆ। ਰਾਮ-ਨਾਮ ਦੀ ਬਰਕਤਿ ਨਾਲ
ਤੰਦੂਏ ਦੇ ਪੰਜੇ ਤੋਂ ਬਚਿਆ। ੨।

ਅਜਾਮਲੁ-ਕਨੌਜ ਦਾ ਇਕ ਵੇਸਵਾ-ਗਾਮੀ ਬ੍ਰਾਹਮਣ। ਕਿਸੇ ਮਹਾਤਮਾ ਦੇ ਕਹਿਣ
ਤੇ ਇਸ ਨੇ ਆਪਣੇ ਇਕ ਪੁੱਤਰ ਦਾ ਨਾਮ 'ਨਾਰਾਇਣ' ਰੱਖਿਆ। ਉਥੋਂ ਹੀ
'ਨਾਰਾਇਣ' ਦਾ ਸਿਮਰਨ ਕਰਨ ਦੀ ਲਗਨ ਲੱਗ ਗਈ, ਤੇ, ਵਿਕਾਰਾਂ ਵਿਚੋਂ ਬਚ
ਨਿਕਲਿਆ। ਚੇਤਿ-ਸਿਮਰ। ਚਿੰਤਾਮਨਿ-ਪਰਮਾਤਮਾ, ਉਹ ਜੋ ਮਣੀ ਹਰੇਕ ਚਿਤਵਨੀ
ਪੂਰੀ ਕਰਦੀ ਹੈ। ੩।

ਅਰਥ:-ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ
ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ
ਭੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫਤਿ ਸਾਲਾਹ ਆਪਣੇ
ਹਿਰਦੇ ਵਿਚ ਵਸਾਈ ਰੱਖ। ੧। ਰਹਾਉ।

ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧੂ ਸਦਾ ਲਈ ਅਟੱਲ ਹੋ
ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ
ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦਾ ਦੁੱਖਾਂ ਦਾ
ਨਾਸ਼ ਕਰਨ ਵਾਲਾ ਹੈ। ੧।

ਹੇ ਭਾਈ! ਜਿਸ ਵੇਲੇ ਹੀ (ਗਜ ਨੇ) ਕਿਰਪਾ ਦੇ ਸਮੁੰਦਰ ਪਰਮਾਤਮਾ ਦਾ
ਆਸਰਾ ਲਿਆ ਉਹ ਗਜ (ਹਾਥੀ) ਤੰਦੂਏ ਦੀ ਫਾਹੀ ਤੋਂ ਨਿਕਲ ਗਿਆ ਸੀ। ਮੈਂ
ਕਿਥੋਂ ਤਕ ਪਰਮਾਤਮਾ ਦੇ ਨਾਮ ਦੀ ਵਡਿਆਈ ਦੱਸਾਂ? ਪਰਮਾਤਮਾ ਦਾ ਨਾਮ ਉਚਾਰ
ਕੇ ਉਸ (ਹਾਥੀ) ਦੇ ਬੰਧਨ ਟੁੱਟ ਗਏ ਸਨ। ੨।

ਹੇ ਭਾਈ ! ਸਾਰਾ ਜਗਤ ਜਾਣਦਾ ਹੈ ਕਿ ਅਜਮਲ ਵਿਕਾਰੀ ਸੀ (ਪਰਮਾਤਮਾ ਦੇ ਨਾਮ ਦਾ ਸਿਮਰਨ ਕਰ ਕੇ) ਅੱਖ ਦੇ ਬਮਕਣ ਜਿਤਨੇ ਸਮੇਂ ਵਿਚ ਹੀ ਉਸ ਦਾ ਪਾਰ-ਉਤਾਰਾ ਹੋ ਗਿਆ ਸੀ। ਨਾਨਕ ਆਖਦਾ ਹੈ—(ਹੇ ਭਾਈ ! ਤੂੰ) ਸਾਰੀਆਂ ਚਿਤਵਨੀਆਂ ਪੂਰੀਆਂ ਕਰਨ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ। ਤੂੰ ਭੀ (ਸੰਸਾਰ ਸਮੁੰਦਰ ਤੋਂ) ਪਰ ਲੰਘ ਜਾਏਂਗਾ। ੩ : ੪।

ਸੋਰਠਿ ਮਹਲਾ ੯ ॥ ਪ੍ਰਾਨੀ ਕਉਨੁ ਉਪਾਉ ਕਰੈ ॥ ਜਾ ਤੇ ਭਗਤਿ ਰਾਮ ਕੀ ਪਾਵੈ ਜਮ ਕੋ ਤ੍ਰਾਸੁ ਹਰੈ ॥੧॥ ਰਹਾਉ ॥ ਕਉਨ ਕਰਮ ਬਿਦਿਆ ਕਹੁ ਕੈਸੀ ਧਰਮੁ ਕਉਨੁ ਫੁਨਿ ਕਰਈ ॥ ਕਉਨੁ ਨਾਮੁ ਗੁਰ ਜਾ ਕੈ ਸਿਮਰੈ ਭਵਸਾਗਰ ਕਉ ਤਰਈ ॥ ੧ ॥ ਕਲਿ ਮਹਿ ਏਕੁ ਨਾਮੁ ਕਿਰਪਾਨਿਧਿ ਜਾਹਿ ਜਪੈ ਗਤਿ ਪਾਵੈ ॥ ਅਉਰ ਧਰਮ ਤਾ ਕੈ ਸਮਿ ਨਾਹਿਨ ਇਹ ਬਿਧਿ ਬੇਦੁ ਬਤਾਵੈ ॥ ੨ ॥ ਸੁਖ ਦੁਖ ਰਹਤ ਸਦਾ ਨਿਰਲੇਪੀ ਜਾ ਕਉ ਕਹਤ ਗੁਸਾਈ ॥ ਸੇ ਤੁਮ ਹੀ ਮਹਿ ਬਸੈ ਨਿਰੰਤਰਿ ਨਾਨਕ ਦਰਪਨ ਨਿਆਈ ॥

੩ ॥ ੫ ॥ [ਪੰਨਾ ੬੩੨]

ਪਦ ਅਰਥ :—ਕਉਨੁ ਉਪਾਉ—ਕੇਹੜਾ ਹੀਲਾ ? ਜਾ ਤੇ—ਜਿਸ ਨਾਲ, ਜਿਸ ਦੀ ਰਾਹੀਂ। ਕੋ—ਦਾ। ਤ੍ਰਾਸੁ—ਭਰ। ਹਰੈ—ਦੂਰ ਕਰ ਲਏ। ੧।

ਕਉਨ ਕਰਮ—ਕੇਹੜਾ ਕਰਮ ? ਕਹੁ—ਦੱਸੋ। ਕਰਈ—ਕਰੇ। ਕਉਨੁ ਨਾਮੁ ਗੁਰ-ਗੁਰੂ ਦਾ ਕੇਹੜਾ ਨਾਮ ? ਜਾ ਕੈ ਸਿਮਰੈ—ਜਿਸ ਦੇ ਸਿਮਰਨ ਨਾਲ। ਕਉ—ਨੂੰ। ਤਰਾਈ—ਪਾਰ ਲੰਘ ਜਾਏ। ੧।

ਕਲਿ ਮਹਿ—ਕਲਜੁਗ ਵਿਚ, ਜਗਤ ਵਿਚ। ਕਿਰਪਾ ਨਿਧਿ ਨਾਮੁ—ਕਿਰਪਾ ਦੇ ਖਜ਼ਾਨੇ ਪ੍ਰਭੂ ਦਾ ਨਾਮ। ਜਾਹਿ—ਜਿਸ ਨੂੰ। ਗਤਿ—ਉੱਚੀ ਆਤਮਕ ਅਵਸਥਾ। ਸਮਿ-ਬਰਾਬਰ। ਨਾਹਿਨ—ਨਹੀਂ। ਬਿਧਿ—ਜੁਗਤਿ। ੨।

ਸੁਖ ਦੁਖ ਰਹਤ—ਸੁਖਾਂ ਦੁੱਖਾਂ ਤੋਂ ਵੱਖਰਾ। ਜਾ ਕਉ—ਜਿਸ ਨੂੰ। ਗੁਸਾਈ—ਧਰਤੀ ਦਾ ਖਸਮ। ਨਿਰੰਤਰਿ—ਇਕ-ਰਸ, ਬਿਨਾ ਵਿੱਥ ਦੇ। ਦਰਪਨ ਨਿਆਈ—ਸ਼ੀਸ਼ੇ ਵਾਂਗ। ੩।

ਅਰਥ :—(ਹੇ ਭਾਈ ! ਦੱਸ,) ਮਨੁੱਖ ਉਹ ਕੇਹੜਾ ਹੀਲਾ ਕਰੇ ਜਿਸ ਨਾਲ ਪਰਮਾਤਮਾ ਦੀ ਭਗਤੀ ਪ੍ਰਾਪਤ ਕਰ ਸਕੇ; ਅਤੇ ਜਮ ਦਾ ਡਰ ਦੂਰ ਕਰ ਸਕੇ। ੧। ਰਹਾਉ।

(ਹੇ ਭਾਈ !) ਦੱਸ, ਉਹ ਕੇਹੜੇ (ਧਾਰਮਿਕ) ਕਰਮ ਹਨ, ਉਹ ਕਿਹੋ ਜਿਹੀ ਵਿੱਦਿਆ ਹੈ, ਉਹ ਕੇਹੜਾ ਧਰਮ ਹੈ (ਜੇਹੜਾ ਮਨੁੱਖ) ਕਰੇ; ਉਹ ਕੇਹੜਾ ਗੁਰੂ ਦਾ (ਦੱਸਿਆ) ਨਾਮ ਹੈ ਜਿਸ ਦਾ ਸਿਮਰਨ ਕਰਨ ਨਾਲ ਮਨੁੱਖ ਸੰਸਾਰ-ਸਮੁੰਦਰ ਤੋਂ ਪਾਰ

ਲੰਘ ਸਕਦਾ ਹੈ ।੧।

(ਹੇ ਭਾਈ !) ਕਿਰਪਾ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਹੀ ਜਗਤ ਵਿਚ ਹੈ ਜਿਸ ਨੂੰ (ਜੋਹੜਾ ਮਨੁੱਖ) ਜਪਦਾ ਹੈ (ਉਹ) ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ । ਹੋਰ ਕਿਸੇ ਤਰ੍ਹਾਂ ਦੇ ਭੀ ਕੋਈ ਕਰਮ ਉਸ(ਨਾਮ) ਦੇ ਬਰਾਬਰ ਨਹੀਂ ਹਨ—ਬੈਦ (ਭੀ) ਇਹ ਜੁਗਤਿ ਦੱਸਦਾ ਹੈ ।੨।

ਹੇ ਨਾਨਕ ! (ਆਖ—ਹੇ ਭਾਈ !) ਜਿਸ ਨੂੰ (ਜਗਤ) ਧਰਤੀ ਦਾ ਖਸਮ ਆਖਦਾ ਹੈ ਉਹ ਸੁਖਾਂ ਦੁੱਖਾਂ ਤੋਂ ਵੱਖਰਾ ਰਹਿੰਦਾ ਹੈ, ਉਹ ਸਦਾ (ਮਾਇਆ ਤੋਂ) ਨਿਰਲੇਪ ਰਹਿੰਦਾ ਹੈ । ਉਹ ਤੇਰੇ ਅੰਦਰ ਭੀ ਇਕ-ਰਸ ਵੱਸ ਰਿਹਾ ਹੈ, ਜਿਵੇਂ ਸ਼ੀਸ਼ੇ (ਵਿਚ ਅਕਸ ਵੱਸਦਾ ਹੈ । ਉਸ ਦਾ ਸਦਾ ਸਿਮਰਨ ਕਰਨਾ ਚਾਹੀਦਾ ਹੈ) ।੩।੫।

ਸੌਰਠਿ ਮਹਲਾ ੯ ॥ ਮਾਈ ਮੈ ਕਿਹ ਬਿਧਿ ਲਖਉ ਗੁਸਾਈ ॥ ਮਹਾ ਮੋਹ ਅਗਿਆਨਿ ਤਿਮਰਿ ਮੈ ਮਨੁ ਰਹਿਓ ਉਰਝਾਈ ॥ ੧ ॥ ਰਹਾਉ ॥ ਸਗਲ ਜਨਮੁ ਭ੍ਰਮ ਹੀ ਭ੍ਰਮਿ ਖੋਇਓ ਨਹ ਅਸਥਿਰ ਮਤਿ ਪਾਈ ॥ ਬਿਖਿਆ-ਸਕਤ ਰਹਿਓ ਨਿਸਿ ਬਾਸੁਰ ਨਹ ਛੂਟੀ ਅਧਮਾਈ ॥ ੧ ॥ ਸਾਧਸੰਗੁ ਕਬ ਹੂ ਨਹੀ ਕੀਨਾ ਨਹ ਕੀਰਤਿ ਪ੍ਰਭ ਗਾਈ ॥ ਜਨ ਨਾਨਕ ਮੈ ਨਾਹਿ ਕੋਉ ਗੁਨੁ ਰਾਖਿ ਲੇਹੁ ਸਰਨਾਈ ॥ ੨ ॥ ੬ ॥ [ਪੰਨਾ ੬੩੨]

ਪਦ ਅਰਥ :—ਮਾਈ—ਹੇ ਮਾਂ ! ਕਿਹ ਬਿਧਿ—ਕਿਸ ਤਰ੍ਹਾਂ ? ਲਖਉ—ਲਖਉਂ, ਮੈਂ ਪਛਾਣਾਂ । ਅਗਿਆਨੀ—ਅਗਿਆਨ ਵਿਚ । ਤਿਮਰਿ—ਹਨੇਰੇ ਵਿਚ । ਮੈ ਮਨੁ—ਮੇਰਾ ਮਨ ।੧।

ਭ੍ਰਮ ਹੀ—ਭ੍ਰਮਿ ਹੀ [ਲਫਜ਼ 'ਭ੍ਰਮਿ' ਦੀ 'ਫਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਠ ਗਈ ਹੈ] ਭਟਕਣਾ ਵਿਚ ਹੀ । ਖੋਇਓ—ਗਵਾ ਲਿਆ ਹੈ । ਅਸਥਿਰ—ਅਡੋਲ ਰਹਿਣ ਵਾਲੀ । ਬਿਖਿਆਸਕਤ—[ਬਿਖਿਆ—ਆਸਕਤ । ਆਸਕੁ] ਮਾਇਆ ਵਿਚ ਲੰਪਟ । ਨਿਸਿ—ਰਾਤ । ਬਾਸੁਰ—ਦਿਨ । ਅਧਮਾਈ—ਨੀਚਤਾ ।੧।

ਸੰਗੁ—ਸਾਥ, ਮੇਲ-ਮਿਲਾਪ, ਸੰਗਤਿ । ਕੀਰਤਿ—ਸਿਫਤਿ ਸਾਲਾਹ । ਪ੍ਰਭ—ਪ੍ਰਭੂ ਦੀ । ੨ ।

ਅਰਥ :—ਹੇ ਮਾਂ ! ਧਰਤੀ ਦੇ ਖਸਮ-ਪ੍ਰਭੂ ਨੂੰ ਮੈਂ ਕਿਸ ਤਰ੍ਹਾਂ ਪਛਾਣਾਂ ? ਮੇਰਾ ਮਨ (ਤਾਂ) ਵਭੇ ਮੋਹ ਦੀ ਅਗਿਆਨਤਾ ਵਿਚ, ਮੋਹ ਦੇ ਹਨੇਰੇ ਵਿਚ (ਸਦਾ) ਫਸਿਆ

(ਅਜੇ ਤਕ ਅਜੇਹੀ) ਮਤਿ ਨਹੀਂ ਹਾਸਲ ਕੀਤੀ (ਜੋ ਮੈਨੂੰ) ਅਡੋਲ ਰੱਖ ਸਕੇ। ਦਿਨ ਰਾਤ ਮੈਂ ਮਾਇਆ ਵਿਚ ਹੀ ਲੰਪਟ ਰਹਿੰਦਾ ਹਾਂ। ਮੇਰੀ ਇਹ ਨੀਚਤਾ ਮੁੱਕਣ ਵਿਚ ਨਹੀਂ ਆਉਂਦੀ। ੧।

ਹੇ ਮਾਂ ! ਮੈਂ ਕਦੇ ਗੁਰਮੁਖਾਂ ਦੀ ਸੰਗਤਿ ਨਹੀਂ ਕੀਤੀ, ਮੈਂ ਕਦੇ ਪਰਮਾਤਮਾ ਦੀ ਸਿਫਤਿ ਸ਼ਾਲਾਹ ਦਾ ਗੀਤ ਨਹੀਂ ਗਾਇਆ। ਹੇ ਦਾਸ ਨਾਨਕ ! (ਆਖ-ਹੇ ਪ੍ਰਭੂ !) ਮੇਰੇ ਅੰਦਰ ਕੋਈ ਗੁਣ ਨਹੀਂ ਹੈ। ਮੈਨੂੰ ਆਪਣੀ ਸ਼ਰਨ ਵਿਚ ਰੱਖ। ੨। ੬।

ਸੋਰਠਿ ਮਹਲਾ ੯ ॥ ਮਾਈ ਮਨੁ ਮੇਰੇ ਬਸਿ ਨਾਹਿ ॥ ਨਿਸਿ ਬਾਸੁਰ
ਬਿਖਿਅਨ ਕਉ ਧਾਵਤੁ ਕਿਹ ਬਿਧਿ ਰੋਕਉ ਤਾਹਿ ॥ ੧ ॥ ਰਹਾਉ ॥ ਬੇਦ
ਪੁਰਾਨ ਸਿਮ੍ਰਿਤਿ ਕੇ ਮਤੁ ਸੁਨਿ ਨਿਮਖ ਨ ਹੀਏ ਬਸਾਵੈ ॥ ਪਰ ਧਨ ਪਰ ਦਾਰਾ
ਸਿਉ ਰਚਿਓ ਬਿਰਥਾ ਜਨਮੁ ਸਿਰਾਵੈ ॥ ੧ ॥ ਮਦਿ ਮਾਇਆ ਕੈ ਭਇਓ ਬਾਵਰੋ
ਸੁਝਤ ਨਹ ਕਛੁ ਗਿਆਨਾ ॥ ਘਟ ਹੀ ਭੀਤਰਿ ਬਸਤ ਨਿਰੰਜਨੁ ਤਾ ਕੋ
ਮਰਮੁ ਨ ਜਾਨਾ ॥ ੨ ॥ ਜਬ ਹੀ ਸਰਨਿ ਸਾਧ ਕੀ ਆਇਓ ਦੁਰਮਤਿ
ਸਗਲ ਬਿਨਾਸੀ ॥ ਤਬ ਨਾਨਕ ਚੇਤਿਓ ਚਿੰਤਾਮਨਿ ਕਾਟੀ ਜਮ ਕੀ ਫਾਸੀ ॥
੩ ॥ ੭ ॥ [ਪੰਨਾ ੬੩੨]

ਪਦ ਅਰਥ :- ਮਾਈ-ਹੇ ਮਾਂ ! ਮੇਰੇ-ਮੇਰਾ। ਬਸਿ-ਵੱਸ ਵਿਚ। ਨਿਸਿ-ਰਾਤ।
ਬਾਸੁਰ-ਦਿਨ। ਬਿਖਿਅਨ ਕਉ-ਵਿਸ਼ਿਆਂ ਦੀ ਖ਼ਾਤਰ, ਪਦਾਰਥਾਂ ਦੀ ਖ਼ਾਤਰ। ਧਾਵਤ-
ਦੌੜਦਾ ਹੈ। ਕਿਹ ਬਿਧਿ-ਕਿਸ ਤਰੀਕੇ ਨਾਲ ? ਰੋਕਉ-ਰੋਕਉ, ਮੈਂ ਰੋਕਾਂ। ਤਾਹਿ-
ਉਸ ਨੂੰ। ੧। ਰਹਾਉ।

ਕੋ-ਦਾ। ਮਤੁ-ਉਪਦੇਸ਼, ਖ਼ਿਆਲ। ਨਿਮਖ-ਅੱਖ ਝਮਕਣ ਜਿਤਨਾ ਸਮਾਂ।
ਹੀਏ-ਹਿਰਦੇ ਵਿਚ। ਦਾਰਾ-ਇਸਤ੍ਰੀ। ਸਿਉ-ਨਾਲ। ਸਿਰਾਵੈ-ਗੁਜ਼ਾਰਦਾ ਹੈ। ੧।

ਮਦਿ-ਨਸ਼ੇ ਵਿਚ। ਬਾਵਰੋ-ਕਮਲਾ, ਖ਼ੱਲਾ। ਗਿਆਨਾ-ਆਤਮਕ ਜੀਵਨ ਦੀ
ਸਮਝ। ਭੀਤਰਿ-ਵਿਚ। ਮਰਮੁ-ਭੇਦ। ਕੋ-ਦਾ। ੨।

ਸਾਧ-ਗੁਰੂ। ਦੁਰਮਤਿ-ਭੈੜੀ ਮਤਿ। ਸਗਲ-ਸਾਰੀ। ਚਿੰਤਾਮਨਿ-ਚਿਤਵਨੀ
ਪੂਰੀ ਕਰਨ ਵਾਲੀ ਮਣੀ, ਪਰਮਾਤਮਾ। ਫਾਸੀ-ਫਾਹੀ। ੩।

ਅਰਥ :- ਹੇ ਮਾਂ ! ਮੇਰਾ ਮਨ ਮੇਰੇ ਕਾਬੂ ਵਿਚ ਨਹੀਂ। ਰਾਤ ਦਿਨ ਪਦਾਰਥਾਂ
ਦੀ ਖ਼ਾਤਰ ਦੌੜਦਾ ਫਿਰਦਾ ਹੈ। ਮੈਂ ਇਸ ਨੂੰ ਕਿਸ ਤਰੀਕੇ ਨਾਲ ਰੋਕਾਂ ? ੧। ਰਹਾਉ।

ਇਹ ਜੀਵ ਵੇਦਾਂ ਪੁਰਾਣਾਂ ਸਿੰਮ੍ਰਿਤੀਆਂ ਦਾ ਉਪਦੇਸ਼ ਸੁਣ ਕੇ (ਭੀ) ਰਤਾ ਭਰ
ਸਮੇਂ ਲਈ ਭੀ (ਉਸ ਉਪਦੇਸ਼ ਨੂੰ ਆਪਣੇ) ਹਿਰਦੇ ਵਿਚ ਨਹੀਂ ਵਸਾਂਦਾ। ਪਰਾਏ ਧਨ,

ਪਰਾਈ ਇਸਤ੍ਰੀ ਦੇ ਮੋਹ ਵਿਚ ਮਸਤ ਰਹਿੰਦਾ ਹੈ, (ਇਸ ਤਰ੍ਹਾਂ ਆਪਣਾ) ਜਨਮ ਵਿਅਰਥ ਗੁਜ਼ਾਰਦਾ ਹੈ । ੧।

ਜੀਵ ਮਾਇਆ ਦੇ ਨਸ਼ੇ ਵਿਚ ਝੱਲਾ ਹੋ ਰਿਹਾ ਹੈ, ਆਤਮਕ ਜੀਵਨ ਬਾਰੇ ਇਸ ਨੂੰ ਕੋਈ ਸੂਝ ਨਹੀਂ ਪੈਂਦੀ । ਮਾਇਆ ਤੋਂ ਨਿਰਲੇਪ ਪ੍ਰਭੂ ਇਸ ਦੇ ਹਿਰਦੇ ਵਿਚ ਹੀ ਵੱਸਦਾ ਹੈ, ਪਰ ਉਸ ਦਾ ਭੇਦ ਇਹ ਜੀਵ ਨਹੀਂ ਸਮਝਦਾ । ੨।

ਜਦੋਂ ਜੀਵ ਗੁਰੂ ਦੀ ਸ਼ਰਨ ਪੈਂਦਾ ਹੈ, ਤਦੋਂ ਇਸ ਦੀ ਸਾਰੀ ਕੋਝੀ ਮਤਿ ਨਾਸ ਹੋ ਜਾਂਦੀ ਹੈ । ਤਦੋਂ, ਹੇ ਨਾਨਕ ! ਇਹ ਸਾਰੀਆਂ ਮਨੋ-ਕਾਮਨਾ ਪੂਰੀਆਂ ਕਰਨ ਵਾਲੇ ਪਰਮਾਤਮਾ ਨੂੰ ਸਿਮਰਦਾ ਹੈ; ਤੇ, ਇਸ ਦੀ ਜਮ ਦੀ ਫਾਹੀ (ਭੀ) ਕੱਟੀ ਜਾਂਦੀ ਹੈ । ੩। ੭।

ਸੋਰਠਿ ਮਹਲਾ ੯ ॥ ਰੇ ਨਰ ਇਹ ਸਾਚੀ ਜੀਅ ਧਾਰਿ ॥ ਸਗਲ ਜਗਤੁ ਹੈ ਜੈਸੇ ਸੁਪਨਾ ਬਿਨਸਤ ਲਗਤ ਨ ਬਾਰ ॥ ੧ ॥ ਰਹਾਉ ॥ ਬਾਰੂ ਭੀਤਿ ਬਨਾਈ ਰਚਿ ਪਚਿ ਰਹਤ ਨਹੀ ਦਿਨ ਚਾਰਿ ॥ ਤੈਸੇ ਹੀ ਏਹ ਸੁਖ ਮਾਇਆ ਕੇ ਉਰਝਿਓ ਕਹਾ ਗਵਾਰ ॥ ੧ ॥ ਅਜ ਹੂ ਸਮਝਿ ਕਛੁ ਬਿਗਾਰਿਓ ਨਾਹਿਨਿ ਭਜਿ ਲੇ ਨਾਮੁ ਮੁਰਾਰਿ ॥ ਕਹੁ ਨਾਨਕ ਨਿਜ ਮਤੁ ਸਾਧਨ ਕੋ ਭਾਖਿਓ ਤੋਹਿ ਪੁਕਾਰਿ ॥ ੨ ॥ ੮ ॥ [ਪੰਨਾ ੬੩੩]

ਪਦ ਅਰਥ :- ਸਾਚੀ, ਅਟੱਲ, ਸਦਾ ਕਾਇਮ ਰਹਿਣ ਵਾਲੀ । ਜੀਅ-ਦਿਲ ਵਿਚ । ਧਾਰਿ-ਟਿਕਾ ਲੈ । ਸਗਲ-ਸਾਰਾ । ਬਿਨਸਤ-ਨਾਸ ਹੁੰਦਿਆਂ । ਬਾਰ-ਚਿਰ, ਦੇਰ । ੧। ਰਹਾਉ ।

ਬਾਰੂ-ਰੇਤ । ਭੀਤਿ-ਕੰਧ । ਰਚਿ-ਰਚ ਕੇ, ਉਸਾਰ ਕੇ । ਪਚਿ-ਪੋਚ ਕੇ । ਉਰਝਿਓ-ਮਸਤ ਹੋਇਆ । ਕਹਾ-ਕਿਉਂ ? ਗਵਾਰ-ਹੇ ਮੂਰਖ ! ੧ ।

ਅਜ ਹੂ-ਅੱਜ ਹੀ, ਹੁਣ ਹੀ । ਨਾਹਿਨਿ-ਨਹੀਂ । ਮੁਰਾਰਿ-[ਮੁਰ-ਅਰਿ] ਪਰਮਾਤਮਾ । ਕਹੁ-ਆਖ । ਨਿਜ-ਆਪਣਾ । ਮਤੁ-ਖਿਆਲ । ਕੋ-ਦਾ । ਤੋਹਿ-ਤੈਨੂੰ । ਪੁਕਾਰਿ-ਪੁਕਾਰ ਕੇ । ੨ ।

ਅਰਥ :- ਹੇ ਮਨੁੱਖ ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ, (ਕਿ) ਸਾਰਾ ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ । ੧। ਰਹਾਉ ।

ਹੇ ਭਾਈ! (ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ । ਇਸ ਮਾਇਆ ਦੇ ਸੁਖ ਭੀ

ਉਸ (ਰੇਤ ਦੀ ਕੰਧ) ਵਰਗੀ ਹੀ ਹਨ । ਹੇ ਮੂਰਖ ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ ? ੧ ।

ਹੇ ਭਾਈ ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ । ਹੇ ਨਾਨਕ ! ਆਖ—(ਹੇ ਭਾਈ !) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਸਿਆਲ ਪੁਕਾਰ ਕੇ ਸੁਣਾ ਰਿਹਾ ਹਾਂ । ੨ । ੮ ।

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮਹਿ ਸੰਗਿ ਨ ਹੋਈ ॥ ੧ ॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨੁ ਦੇਖਿਓ ਨਰ ਕਉ ਸੰਗੁ ਛਾਡਿ ਸਭਿ ਭਾਗੇ ॥ ੧ ॥ ਕਹਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾਨਾਥ ਸਕਲ ਭੈ ਭੰਜਨ ਜਸੁ ਤਾ ਕੇ ਬਿਸਰਾਇਓ ॥ ੨ ॥ ਸੁਆਨ ਪੂਛ ਜਿਉ ਭਇਓ ਨ ਸੂਧੋ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥ ੩ ॥ ੯ ॥ [ਪੰਨਾ ੬੩੩]

ਪਦ ਅਰਥ :- ਜਗਿ-ਜਗਤ ਵਿਚ । ਸੁਖਿ-ਸੁਖ ਵਿਚ । ਸੰਗਿ-ਨਾਲ । ੧ । ਰਹਾਉ ।

ਦਾਰਾ-ਇਸਤ੍ਰੀ । ਸਨਬੰਧੀ-ਰਿਸ਼ਤੇਦਾਰ । ਸਗਰੇ-ਸਾਰੇ । ਸਿਉ-ਨਾਲ । ਨਿਰਧਨੁ-ਕੰਗਾਲ । ਕਉ-ਨੂੰ । ਸੰਗੁ-ਸਾਥ । ਛਾਡਿ-ਛੱਡ ਕੇ । ਸਭਿ-ਸਾਰੇ । ੧।

ਕਹਉ ਕਹਾ-ਮੈਂ ਕੀਹ ਆਖਾਂ ? ਯਿਆ ਮਨ ਕਉ-ਇਸ ਮਨ ਨੂੰ । ਦੀਨਾਨਾਥ-ਗੁਰੀਬਾਂ ਦਾ ਖਸਮ । ਸਕਲ-ਸਾਰੇ । ਭੈ-[ਲਫਜ਼ 'ਭਉ' ਤੋਂ ਬਹੁ ਵਚਨ] । ਭੈ ਭੰਜਨ-ਡਰਾਂ ਦਾ ਨਾਸ ਕਰਨ ਵਾਲਾ । ਤਾ ਕੇ-ਉਸ ਦਾ । ੨।

ਸੁਆਨ ਪੂਛ-ਕੁੱਤੇ ਦੀ ਪੁਛਲ । ਸੂਧੋ-ਸਿੱਧੀ । ਮੈ ਕੀਨਉ-ਮੈਂ ਕੀਤਾ ਹੈ । ਬਿਰਦ-ਮੁੱਢ-ਕਈਆਂ ਦਾ (ਪਿਆਰ ਵਾਲਾ) ਸੁਭਾਉ । ਲੀਨਉ-ਮੈਂ ਲੈ ਸਕਦਾ ਹਾਂ । ੩ ।

ਅਰਥ --ਹੇ ਭਾਈ ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ । ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ । ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ । ੧ । ਰਹਾਉ ।

ਹੇ ਭਾਈ ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ । ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ

ਛੱਡ ਕੇ ਸਾਰੇ ਨੱਸ ਜਾਂਦੇ ਹਨ । ੧ ।

ਹੇ ਭਾਈ ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ । (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫਤਿ ਸਾਲਾਹ (ਇਸ ਨੇ) ਭੁਲਾਈ ਹੋਈ ਹੈ । ੨ ।

ਹੇ ਭਾਈ ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ । ਹੇ ਨਾਨਕ ! (ਆਖ-ਹੇ ਪ੍ਰਭੂ ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ । ੩ । ੬ ।

ਸੋਰਠਿ ਮਹਲਾ ੯ ॥ ਮਨ ਰੇ ਗਹਿਓ ਨ ਗੁਰ ਉਪਦੇਸੁ ॥ ਕਹਾ ਭਇਓ ਜਉ ਮੂਡੁ ਮੁਡਾਇਓ ਭਗਵਉ ਕੀਨੋ ਭੇਸੁ ॥ ੧ ॥ ਰਹਾਉ ॥ ਸਾਚੁ ਛਾਡਿ ਕੈ ਝੂਠਹ ਲਾਗਿਓ, ਜਨਮੁ ਅਕਾਰਬੁ ਖੋਇਓ ॥ ਕਰਿ ਪਰਪੰਚ ਉਦਰੁ ਨਿਜ ਪੋਖਿਓ ਪਸੁ ਕੀ ਨਿਆਈ ਸੋਇਓ ॥ ੧ ॥ ਰਾਮ ਭਜਨ ਕੀ ਗਤਿ ਨਹੀ ਜਾਨੀ ਮਾਇਆ ਹਾਥਿ ਬਿਕਾਨਾ ॥ ਉਰਝਿ ਰਹਿਓ ਬਿਖਿਅਨ ਸੰਗਿ ਬਉਰਾ ਨਾਮੁ ਰਤਨੁ ਬਿਸਰਾਨਾ ॥ ੨ ॥ ਰਹਿਓ ਅਚੇਤੁ ਨ ਚੇਤਿਉ ਗੋਬੰਦੁ ਬਿਰਥਾ ਅਉਧ ਸਿਰਾਨੀ ॥ ਕਹੁ ਨਾਨਕ ਹਰਿ ਬਿਰਦੁ ਪਛਾਨਹੁ ਭੂਲੇ ਸਦਾ ਪਰਾਨੀ ॥ ੩ ॥ ੧੦ ॥ [ਪੰਨਾ ੬੩੩]

ਪਦ ਅਰਥ :- ਗਹਿਓ-ਫੜਿਆ, ਗ੍ਰਹਿਣ ਕੀਤਾ। ਕਹਾ ਭਇਓ-ਕੀਹ ਹੋਇਆ ? ਮੂੰਡੁ-ਸਿਰ। ਭੇਸੁ-ਭੇਖ। ੧। ਰਹਾਉ।

ਸਾਚੁ-ਸਦਾ-ਬਿਰ ਹਰਿ-ਨਾਮ। ਝੂਠਹਿ-ਨਾਸਵੰਤ (ਪਦਾਰਥਾਂ) ਵਿਚ। ਅਕਾਰਬੁ-ਵਿਆਰਥ। ਪਰਪੰਚ-ਪਖੰਡ, ਛਲ। ਉਦਰੁ ਨਿਜ-ਆਪਣਾ ਪੋਟ। ਪੋਖਿਓ-ਪਾਲਿਆ। ਪਸੁ ਕੀ ਨਿਆਈ-ਪਸ਼ੂਆਂ ਵਾਂਗ। ੧।

ਗਤਿ-ਜੁਗਤਿ। ਹਾਥਿ-ਹੱਥ ਵਿਚ। ਉਰਝਿ ਰਹਿਓ-ਮਗਨ ਰਿਹਾ। ਬਿਖਿਅਨ ਸੰਗਿ-ਮਾਇਕ ਪਦਾਰਥਾਂ ਨਾਲ। ੨।

ਅਚੇਤੁ-ਗਾਫਿਲ ਅਵੇਸਲਾ। ਅਉਧ-ਉਮਰ। ਸਿਰਾਨੀ-ਗੁਫ਼ਾਰ ਦਿੱਤੀ। ਹਰਿ-ਹੇ ਹਰੀ ! ਬਿਰਦੁ-ਮੁੱਢ-ਕਦੀਮਾਂ ਦਾ (ਪਿਆਰ ਵਾਲਾ) ਸੁਭਾਉ। ਪਰਾਨੀ-ਜੀਵ। ੩।

ਅਰਥ :-ਹੇ ਮਨ ! ਤੂੰ ਗੁਰੂ ਦੀ ਸਿੱਖਿਆ ਗ੍ਰਹਿਣ ਨਹੀਂ ਕਰਦਾ । (ਹੇ ਭਾਈ ! ਗੁਰੂ ਦਾ ਉਪਦੇਸ਼ ਭੁਲਾ ਕੇ) ਜੇ ਸਿਰ ਭੀ ਮੁਨਾ ਲਿਆ, ਤੇ, ਭਗਵੇ ਰੰਗ ਦੇ ਕੱਪੜੇ ਪਾਲਏ, ਤਾਂ ਭੀ ਕੀਹ ਬਣਿਆ ? (ਆਤਮਕ ਜੀਵਨ ਦਾ ਕੁਝ ਭੀ ਨਾਂਹ ਸੋਰਿਆ) । ੧ । ਰਹਾਉ ।

(ਹੇ ਭਾਈ ! ਭਗਵਾ ਭੇਖ ਤਾਂ ਧਾਰ ਲਿਆ, ਪਰ) ਸਦਾ-ਬਿਰ ਪ੍ਰਭੂ ਦਾ ਨਾਮ ਛੱਡ ਕੇ ਨਾਸਵੰਤ ਪਦਾਰਥਾਂ ਵਿਚ ਹੀ ਸੁਰਤਿ ਜੋੜੀ ਰੱਖੀ, (ਲੋਕਾਂ ਨਾਲ) ਫਲ ਕਰ ਕੇ ਆਪਣਾ ਪੇਟ ਪਾਲਦਾ ਰਿਹਾ, ਤੇ, ਪਸ਼ੂਆਂ ਵਾਂਗ ਸੁੱਤਾ ਰਿਹਾ । ੧ ।

ਹੇ ਭਾਈ ! (ਗਾਫਿਲ ਮਨੁੱਖ) ਪਰਮਾਤਮਾ ਦੇ ਭਜਨ ਦੀ ਸੁਗਤਿ ਨਹੀਂ ਸਮਝਦਾ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ । ਕਮਲਾ ਮਨੁੱਖ ਮਾਇਕ ਪਦਾਰਥਾਂ (ਦੇ ਮੋਹ) ਵਿਚ ਮਗਨ ਰਹਿੰਦਾ ਹੈ, ਤੇ, ਪ੍ਰਭੂ ਦੇ (ਸ੍ਰੇਸ਼ਟ) ਰਤਨ-ਨਾਮ ਨੂੰ ਭੁਲਾਈ ਰੱਖਦਾ ਹੈ । ੨ ।

(ਮਨੁੱਖ ਮਾਇਆ ਵਿਚ ਫਸ ਕੇ) ਅਵੇਸਲਾ ਹੋਇਆ ਰਹਿੰਦਾ ਹੈ, ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਸਾਰੀ ਉਮਰ ਵਿਅਰਥ ਗੁਜ਼ਾਰ ਲੈਂਦਾ ਹੈ । ਹੇ ਨਾਨਕ ! ਆਖ-ਹੇ ਹਰੀ ! ਤੂੰ ਆਪਣੇ ਮੁੰਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖ । ਇਹ ਜੀਵ ਤਾਂ ਸਦਾ ਭੁੱਲੇ ਹੀ ਰਹਿੰਦੇ ਹਨ । ੩ । ੧੦ ।

ਸੋਗਠਿ ਮਹਲਾ ੯ ॥ ਜੋ ਨਰੁ ਦੁਖ ਮਹਿ ਦੁਖੁ ਨਹੀ ਮਾਨੈ ॥ ਸੁਖ ਸਨੇਹੁ ਅਰੁ ਭੈ ਨਹੀ ਜਾ ਕੈ ਕੰਚਨ ਮਾਟੀ ਮਾਨੈ ॥ ੧ ॥ ਰਹਾਉ ॥ ਨਹ ਨਿੰਦਿਆ ਨਹ ਉਸਤਤਿ ਜਾ ਕੈ ਲੋਭੁ ਮੋਹੁ ਅਭਿਮਾਨਾ ॥ ਹਰਖ ਸੋਗ ਤੇ ਰਹੈ ਨਿਆਰਉ ਨਾਹਿ ਮਾਨੁ ਅਪਮਾਨਾ ॥ ੧ ॥ ਆਸਾ ਮਨਸਾ ਸਗਲ ਤਿਆਗੈ ਜਗ ਤੇ ਰਹੈ ਨਿਰਾਸਾ ॥ ਕਾਮੁ ਕ੍ਰੋਧੁ ਜਿਹ ਪਰਸੈ ਨਾਹਿਨ ਤਿਹ ਘਟਿ ਬ੍ਰਹਮ ਨਿਵਾਸਾ ॥ ੨ ॥ ਗੁਰਿ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਜੁਗਤਿ ਪਛਾਨੀ ॥ ਨਾਨਕ ਲੀਨ ਭਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ ॥ ੩ ॥ ੧੧ ॥ [ਪੰਨਾ ੬੩੩]

ਪਦ ਅਰਥ :-ਦੁਖ ਮਹਿ-ਦੁੱਖਾਂ ਵਿਚ (ਘਿਰਿਆ ਹੋਇਆ ਭੀ) । ਨਹੀ ਮਾਨੈ-ਨਹੀਂ ਪ੍ਰਤੀਤ ਕਰਦਾ, ਨਹੀਂ ਘਬਰਾਂਦਾ । ਸੁਖ ਸਨੇਹੁ-ਸੁਖਾਂ ਦਾ ਮੋਹ । ਭੈ-[ਲਫੜ 'ਭਉ' ਤੋਂ ਬਹੁ ਵਚਨ] । ਜਾ ਕੇ-ਜਿਸ ਦੇ ਮਨ ਵਿਚ । ਕੰਚਨ-ਸੋਨਾ । ੧। ਰਹਾਉ ।

ਨਿੰਦਿਆ-ਦੁਗਲੀ-ਬੁਰਾਈ। ਉਸਤਤਿ-ਖੁਸ਼ਾਮਦ । ਹਰਖ ਸੋਗ ਤੇ-ਖੁਸ਼ੀ ਗਮੀ ਤੋਂ ਮਾਨੁ-ਆਦਰ । ਅਪਮਾਨਾ-ਨਿਰਾਦਰੀ। ੧ ।

ਮਨਸਾ—[ਸਨੀਧਾ] ਮਨੋਕਾਮਨਾ । ਤੋ—ਤੋਂ । ਪਰਸੈ—ਛੁਹਦਾ । ਤਿਹ ਘਟਿ—ਉਸ ਦੇ ਹਿਰਦੇ ਵਿਚ । ਬ੍ਰਹਮ ਨਿਵਾਸਾ—ਪਰਮਾਤਮਾ ਦਾ ਨਿਵਾਸ । ੨ ।

ਗੁਰਿ—ਗੁਰੂ ਨੇ । ਜਿਹ ਨਰ ਕਉ—ਜਿਸ ਮਨੁੱਖ ਉਤੇ । ਤਿਹ—ਉਸ ਨੇ । ਸਿਉ—ਨਾਲ, ਵਿਚ । ਸੰਗਿ—ਨਾਲ । ੩ ।

ਅਰਥ :—ਹੇ ਭਾਈ ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ, ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) । ੧ । ਰਹਾਉ ।

ਹੇ ਭਾਈ ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗਲੀ-ਬੁਰਾਈ ਨਹੀਂ, ਕਿਸੇ ਦੀ ਖੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਂਹ ਲੋਭ ਹੈ, ਨਾਂਹ ਮੋਹ ਹੈ, ਨਾਂਹ ਅਹੰਕਾਰ ਹੈ, ਜੇਹੜਾ ਮਨੁੱਖ ਖੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਂਹ ਆਦਰ ਪੋਹ ਸਕਦਾ—ਹੈ ਨਾਂਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) । ੧ ।

ਹੇ ਭਾਈ ! ਜੇਹੜਾ ਮਨੁੱਖ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ, ਜਿਸ ਮਨੁੱਖ ਨੂੰ ਨਾਂਹ ਕਾਮ-ਵਾਸਨਾ ਛੋਹ ਸਕਦੀ ਹੈ ਨਾਂਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ । ੨ ।

(ਪਰ) ਹੇ ਨਾਨਕ ! (ਆਖ—)ਜਿਸ ਮਨੁੱਖ ਉੱਤੇ ਗੁਰੂ ਨੇ ਮੋਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ । ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ । ੩ । ੧੧ ।

ਸੋਰਠਿ ਮਹਲਾ ੯ ॥ ਪ੍ਰੀਤਮ ਜਾਨਿ ਲੇਹੁ ਮਨ ਮਾਹੀ ॥ ਅਪਨੇ ਸੁਖ ਸਿਉ ਹੀ ਜਗੁ ਵਾਧਿਓ ਕੇ ਕਾਹੂ ਕੇ ਨਾਹੀ ॥ ੧ ॥ ਰਹਾਉ ॥ ਸੁਖ ਮਹਿ ਆਨਿ ਬਹੁਤੁ ਮਿਲਿ ਬੈਠਤ ਰਹਤ ਚਹੁ ਦਿਸਿ ਘੇਰੈ ॥ ਬਿਪਤਿ ਪਰੀ ਸਭ ਹੀ ਸੰਗੁ ਛਾਡਿਤ ਕੋਊ ਨ ਆਵਤ ਨੇਰੈ ॥ ੧ ॥ ਘਰ ਕੀ ਨਾਰਿ ਬਹੁਤੁ ਹਿਤੁ ਜਾ ਸਿਉ ਸਦਾ ਰਹਤ ਸੰਗਿ ਲਾਗੀ ॥ ਜਬ ਹੀ ਹੰਮ ਤਜੀ ਇਹ ਕਾਇਆ ਪ੍ਰੇਤ ਪ੍ਰੇਤ ਕਰਿ ਭਾਗੀ ॥ ੨ ॥ ਇਹ ਬਿਧਿ ਕੇ ਬਿਉਹਾਰੁ ਬਨਿਓ ਹੈ ਜਾ ਸਿਉ ਨੇਹੁ ਲਗਾਇਓ ॥ ਅੰਤਿ ਬਾਰ ਨਾਨਕ ਬਿਨੁ ਹਰਿ ਜੀ ਕੋਊ ਕਾਮਿ ਨ ਆਇਓ ॥ ੩ ॥ ੧੨ ॥ ੧੩੯ ॥ [ਪੰਨਾ ੬੩੪]

ਪਦ ਅਰਥ :- ਪ੍ਰੀਤਮ-ਹੇ ਸੱਜਣ ! ਮਾਹੀ-ਵਿਚ । ਸਿਉ-ਨਾਲ । ਫਾਂਧਿਓ-
ਬੱਝਾ ਹੋਇਆ ਹੈ । ਕੋ-ਕੋਈ ਮਨੁੱਖ । ਕਾਹੂ ਕੋ-ਕਿਸੇ ਦਾ । ੧ । ਰਹਾਉ ।

ਆਨਿ-ਆ ਕੇ । ਮਿਲਿ-ਮਿਲ ਕੇ । ਚਉ ਦਿਸਿ-ਚੌਹੀਂ ਪਾਸੀਂ । ਰਹਤ ਘੈਟੈ-
ਘੇਰੀ ਰੱਖਦੇ ਹਨ । ਸੰਗੁ-ਸਾਥ । ਕੋਉ-ਕੋਈ ਭੀ । ੧ ।

ਨਾਰਿ-ਇਸਤ੍ਰੀ । ਹਿਤੁ-ਪਿਆਰ । ਜਾ ਸਿਉ-ਜਿਸ ਨਾਲ । ਸੰਗਿ-ਨਾਲ
[ਲਫਜ਼ 'ਸੰਗੁ' ਅਤੇ 'ਸੰਗਿ' ਦਾ ਫਰਕ ਚੇਤੇ ਰੱਖਣਾ] । ਹੰਸ-ਜੀਵਾਤਮਾ । ਕਾਂਇਆ-
ਸਰੀਰ । ਪ੍ਰੇਤ-ਗੁਜਰ ਚੁਕਾ, ਮਰ ਚੁਕਾ । ਕਰਿ-ਆਖ ਕੇ । ੨ ।

ਇਹ ਬਿਧਿ ਕੋ-ਇਸ ਤਰ੍ਹਾਂ ਦਾ । ਬਿਉਹਾਰੁ-ਵਰਤਾਰਾ ਅੰਤਿ ਬਾਰ-ਅਖੀਰਲੇ
ਸਮੇਂ । ਕਾਮਿ-ਕੰਮ ਵਿਚ । ੩ ।

ਅਰਥ :- ਹੇ ਮਿੱਤਰ ! (ਆਪਣੇ) ਮਨ ਵਿਚ (ਇਹ ਗੱਲ) ਪੱਕੀ ਕਰ ਕੇ ਸਮਝ
ਲੈ, (ਕਿ) ਸਾਰਾ ਸੰਸਾਰ ਆਪਣੇ ਸੁਖ ਨਾਲ ਹੀ ਬੱਝਾ ਹੋਇਆ ਹੈ । ਕੋਈ ਭੀ ਕਿਸੇ ਦਾ
(ਤੋੜ ਨਿਭਣ ਵਾਲਾ ਸਾਥੀ) ਨਹੀਂ (ਬਣਦਾ) । ੧ । ਰਹਾਉ ।

ਹੇ ਮਿੱਤਰ ! (ਜਦੋਂ ਮਨੁੱਖ) ! ਸੁਖ ਵਿਚ (ਹੁੰਦਾ ਹੈ, ਤਦੋਂ) ਕੋਈ ਯਾਰ ਦੋਸਤ ਮਿਲ
ਕੇ (ਉਸ ਪਾਸ) ਬੈਠਦੇ ਹਨ, ਤੇ, (ਉਸ ਨੂੰ) ਚੌਹੀਂ ਪਾਸੀਂ ਘੇਰੀ ਰੱਖਦੇ ਹਨ । (ਪਰ
ਜਦੋਂ ਉਸ ਨੂੰ ਕੋਈ) ਮੁਸੀਬਤ ਪੈਂਦੀ ਹੈ, ਸਾਰੇ ਹੀ ਸਾਥ ਛੱਡ ਜਾਂਦੇ ਹਨ, (ਫਿਰ) ਕੋਈ
ਭੀ (ਉਸ ਦੇ) ਨੇੜੇ ਨਹੀਂ ਢੁਕਦਾ । ੧ ।

ਹੇ ਮਿੱਤਰ ! ਘਰ ਦੀ ਇਸਤ੍ਰੀ (ਭੀ), ਜਿਸ ਨਾਲ ਬੜਾ ਪਿਆਰ ਹੁੰਦਾ ਹੈ, ਜੇਹੜੀ
ਸਦਾ (ਖਸਮ ਦੇ) ਨਾਲ ਲੱਗੀ ਰਹਿੰਦੀ ਹੈ, ਜਿਸ ਹੀ ਵੇਲੇ (ਪਤੀ ਦਾ) ਜੀਵਾਤਮਾ ਇਸ
ਸਰੀਰ ਨੂੰ ਛੱਡ ਦੇਂਦਾ ਹੈ, (ਇਸਤ੍ਰੀ ਉਸ ਤੋਂ ਇਹ ਆਖ ਕੇ) ਪਰੇ ਹਟ ਜਾਂਦੀ ਹੈ ਕਿ
ਇਹ ਮਰ ਚੁਕਾ ਹੈ ਮਰ ਚੁਕਾ ਹੈ । ੨ ।

ਹੇ ਨਾਨਕ ! (ਆਖ-ਹੇ ਮਿੱਤਰ ! ਦੁਨੀਆ ਦਾ) ਇਸ ਤਰ੍ਹਾਂ ਦਾ ਵਰਤਾਰਾ
ਬਣਿਆ ਹੋਇਆ ਹੈ ਜਿਸ ਨਾਲ (ਮਨੁੱਖ ਨੇ) ਪਿਆਰ ਪਾਇਆ ਹੋਇਆ ਹੈ । (ਪਰ,
ਹੇ ਮਿੱਤਰ ! ਅਖੀਰਲੇ ਸਮੇਂ ਪਰਮਾਤਮਾ ਤੋਂ ਬਿਨਾ ਹੋਰ ਕੋਈ ਭੀ (ਮਨੁੱਖ ਦੀ) ਮਦਦ
ਨਹੀਂ ਕਰ ਸਕਦਾ । ੩ । ੧੨ । ੧੩੬ ।

ਨੋਟ-ਸਾਰੇ ਸ਼ਬਦਾਂ ਦਾ ਵੇਰਵਾ ਇਉਂ ਹੈ :-

ਸੋਰਠਿ ਮਹਲਾ ੧--੧੨

ਮਹਲਾ ੩--੧੨

ਮਹਲਾ ੪--੬

ਮਹਲਾ ੫--੬੪

ਮਹਲਾ੯--੧੨

ਕੁਲ ਜੋੜ--੧੩੯

ਸੋਗਣਿ ਮਹਲਾ ੧ ਘਰੁ ੧ ਅਸਟਪਦੀਆ ਚਉਤੁਕੀ
 ੧ ਓ ਸਤਿਗੁਰਪ੍ਰਸਾਦਿ ॥ ਦੁਬਿਧਾ ਨ ਪੜਉ ਹਰਿ ਬਿਨੁ ਹੋਰੁ ਨ
 ਪੂਜਉ ਮੜੈ ਮਸਾਣਿ ਨ ਜਾਈ॥ਤ੍ਰਿਸਨਾ ਰਾਚਿ ਨ ਪਰ ਘਰਿ ਜਾਵਾ ਤ੍ਰਿਸਨਾ
 ਨਾਮਿ ਬੁਝਾਈ ॥ ਘਰ ਭੀਤਰਿ ਘਰੁ ਗੁਰੁ ਦਿਖਾਇਆ ਸਹਜਿ ਰਤੇ ਮਨ
 ਭਾਈ ॥ ਤੂ ਆਪੇ ਦਾਨਾ ਆਪੇ ਬੀਨਾ ਤੂ ਦੇਵਹਿ ਮਤਿ ਸਾਈ ॥ ੧ ॥ ਮਨੁ
 ਬੈਰਾਗਿ ਰਤਉ ਬੈਰਾਗੀ ਸਬਦਿ ਮਨੁ ਬੇਧਿਆ ਮੇਰੀ ਮਾਈ ॥ ਅੰਤਰਿ ਜੋਤਿ
 ਨਿਰੰਤਰਿ ਬਾਣੀ ਸਾਚੇ ਸਾਹਿਬ ਸਿਉ ਲਿਵ ਲਾਈ ॥ ਰਹਾਉ ॥ ਅਸੰਖ
 ਬੈਰਾਗੀ ਕਹਹਿ ਬੈਰਾਗ ਸੋ ਬੈਰਾਗੀ ਜਿ ਖਸਮੈ ਭਾਵੈ॥ਹਿਰਦੈ ਸਬਦਿ ਸਦਾ
 ਭੈ ਰਚਿਆ ਗੁਰ ਕੀ ਕਾਰ ਕਮਾਵੈ ॥ ਏਕੋ ਚੇਤੇ ਮਨੂਆ ਨ ਡੋਲੈ ਧਾਵਤੁ
 ਵਰਜਿ ਰਹਾਵੈ ॥ ਸਹਜੇ ਮਾਤਾ ਸਦਾ ਰੰਗਿ ਰਾਤਾ ਸਾਚੇ ਕੇ ਗੁਣ ਗਾਵੈ ॥
 ੨ ॥ ਮਨੂਆ ਪਉਣੁ ਬੰਦੁ ਸੁਖਵਾਸੀ ਨਾਮਿ ਵਸੈ ਸੁਖ ਭਾਈ ॥ ਜਿਹਬਾ
 ਨੇਤ੍ਰ ਸੋਤ੍ਰ ਸਚਿ ਰਾਤੇ ਜਲਿ ਬੁਝੀ ਤੁਝਹਿ ਬੁਝਾਈ ॥ ਆਸ ਨਿਰਾਸ ਰਹੈ
 ਬੈਰਾਗੀ ਨਿਜ ਘਰਿ ਤਾੜੀ ਲਾਈ॥ਭਿਖਿਆ ਨਾਮਿ ਰਜੇ ਸੰਤੋਖੀ ਅੰਮ੍ਰਿਤੁ
 ਸਹਜਿ ਪੀਆਈ ॥੩॥ ਦੁਬਿਧਾ ਵਿਚਿ ਬੈਰਾਗੁ ਨ ਹੋਵੀ ਜਬ ਲਗੁ ਦੂਜੀ
 ਰਾਈ ॥ ਸਭੁ ਜਗੁ ਤੇਰਾ ਤੂ ਏਕੋ ਦਾਤਾ ਅਵਰੁ ਨ ਦੂਜਾ ਭਾਈ ॥ ਮਨਮੁਖਿ
 ਜੰਤੁ ਦੁਖਿ ਸਦਾ ਨਿਵਾਸੀ ਗੁਰਮੁਖਿ ਦੇ ਵਡਿਆਈ ॥ਅਪਰ ਅਪਾਰ ਅਗੰਮ
 ਅਗੋਚਰ ਕਹਣੈ ਕੀਮ ਨ ਪਾਈ ॥ ੪ ॥ ਸੁੰਨ ਸਮਾਧਿ ਮਹਾ ਪਰਮਾਰਥੁ
 ਤੀਨਿ ਭਵਣ ਪਤਿ ਨਾਮੰ ॥ਮਸਤਕਿ ਲੇਖੁ ਜੀਆ ਜਗਿ ਜੋਨੀਸਿਚਿ ਸਿਰਿ
 ਲੇਖੁ ਸਹਾਮੰ ॥ ਕਰਮ ਸੁਕਰਮ ਕਰਾਏ ਆਪੇ ਆਪੇ ਭਗਤਿ ਦ੍ਰਿੜਾਮੰ॥ਮਨਿ
 ਮੁਖਿ ਜੂਠਿ ਲਹੈ ਭੈ ਮਾਨੰ ਆਪੇ ਗਿਆਨੁ ਅਗਾਮੰ ॥ ੫ ॥ ਜਿਨਿ ਚਾਖਿਆ
 ਸੇਈ ਸਾਦੁ ਜਾਣਨਿ ਜਿਉ ਗੁੰਗੇ ਮਿਠਿਆਈ ॥ ਅਕਥੈ ਕਾ ਕਿਆ ਕਥੀਐ
 ਭਾਈ ਚਾਲਉ ਸਦਾ ਰਜਾਈ ॥ ਗੁਰੁ ਦਾਤਾ ਮੇਲੇ ਤਾ ਮਤਿ ਹੋਵੈ ਨਿਗੁਹੇ
 ਮਤਿ ਨ ਕਾਈ ॥ ਜਿਉ ਚਲਾਏ ਤਿਉ ਚਾਲਹੁ ਭਾਈ ਹੋਰ ਕਿਆ ਕੋ ਕਰੇ
 ਚਤੁਰਾਈ ॥ ੬ ॥ ਇਕਿ ਭਰਮਿ ਭੁਲਾਏ ਇਕਿ ਭਗਤੀ ਰਾਤੇ ਤੇਰਾ ਖੇਲੁ

ਅਪਾਰਾ। ਜਿਤੁ ਤੁਧੁ ਲਾਏ ਤੇਹਾ ਫਲੁ ਪਾਇਆ ਤੂ ਹੁਕਮਿ ਚਲਾਵਣਹਾਰਾ॥
 ਸੇਵਾ ਕਰੀ ਜੇ ਕਿਛੁ ਹੋਵੈ ਅਪਣਾ ਜੀਉ ਪਿੰਡੁ ਤੁਮਾਰਾ ॥ ਸਤਿਗੁਰਿ
 ਮਿਲਿਐ ਕਿਰਪਾ ਕੀਨੀ ਅੰਮ੍ਰਿਤ ਨਾਮੁ ਅਧਾਰਾ ॥ ੭ ॥ ਗਗਨੰਤਰਿ
 ਵਾਸਿਆ ਗੁਣ ਪਰਗਾਸਿਆ ਗੁਣ ਮਹਿ ਗਿਆਨ ਧਿਆਨੰ ॥ ਨਾਮੁ ਮਨਿ
 ਭਾਵੈ ਕਹੈ ਕਹਾਵੈ ਤਤੇ ਤਤੁ ਵਖਾਨੰ॥ ਸਬਦੁ ਗੁਰ ਪੀਰਾ ਗਹਿਰ ਗੰਭੀਰਾ
 ਬਿਨੁ ਸਬਦੈ ਜਗੁ ਬਉਰਾਨੰ॥ ਪੂਰਾ ਬੈਰਾਗੀ ਸਹਜਿ ਸੁਭਾਗੀ ਸਚੁ ਨਾਨਕ
 ਮਨੁ ਮਾਨੰ ॥ ੮ ॥ ੧ ॥ [ਪੰਨਾ ੬੩੪]

ਪਦ ਅਰਥ:—ਦੁਬਿਧਾ—ਦੁ-ਪਾਸਾ-ਪਨ, ਪਰਮਾਤਮਾ ਤੋਂ ਬਿਨਾ ਹੋਰ ਆਸਰੇ ਦੀ
 ਭਾਲ । ਨ ਪੜਉ—ਮੈਂ ਨਹੀਂ ਪੈਂਦਾ । ਨ ਪੂਜਉ—ਮੈਂ ਨਹੀਂ ਪੂਜਦਾ । ਮੜੈ—ਸਮਾਧ,
 ਕਬਰ । ਮਸਾਣ—ਸ਼ਮਸ਼ਾਨ, ਜਿੱਥੇ ਮੁਰਦੇ ਫੂਕੀਏ ਹਨ । ਨ ਜਾਈ—ਮੈਂ ਨਹੀਂ ਜਾਂਦਾ ।
 ਰਾਚਿ—ਫਸ ਕੇ । ਪਰ ਘਰਿ—ਪਰਾਏ ਘਰ ਵਿਚ, ਪਰਮਾਤਮਾ ਤੋਂ ਬਿਨਾ ਕਿਸੇ ਹੋਰ ਘਰ
 ਵਿਚ । ਨਾਮਿ—ਨਾਮ ਨੇ । ਬੁਝਾਈ—ਬੁਝਾ ਦਿੱਤੀ ਹੈ । ਭੀਤਰਿ—ਅੰਦਰ । ਘਰੁ—ਪਰਮਾ-
 ਤਮਾ ਦਾ ਨਿਵਾਸ । ਸਹਜਿ—ਅਭੋਲ ਅਵਸਥਾ ਵਿਚ । ਮਨੁ—ਮਨ ਨੂੰ । ਭਾਈ—ਪਸੰਦ
 ਆ ਗਈ ਹੈ । ਦਾਨਾ—ਜਾਣਨ ਵਾਲਾ । ਬੀਨਾ—ਪਛਾਣਣ ਵਾਲਾ । ਸਾਈ—ਹੇ ਸਾਈਂ
 ! ੧ ।

ਬੈਰਾਗਿ—ਵੈਰਾਗ ਵਿਚ, ਵਿਛੋੜੇ ਦੇ ਅਹਿਸਾਸ ਵਿਚ, ਬਿਰਹੋਂ ਵਿਚ । ਰਤਉ—
 ਰੰਗਿਆ ਹੋਇਆ । ਬੈਰਾਗੀ—ਤਿਆਗੀ । ਬੋਧਿਆ—ਵਿੱਛਿਆ ਹੋਇਆ । ਨਿਰੰਤਰਿ—
 ਵਿੱਥ ਤੋਂ ਬਿਨਾ, ਇੱਕ-ਰਸ । ਰਹਾਉ ।

ਅਸੰਖ—ਬੇਅੰਤ । ਬੈਰਾਗ—ਵੈਰਾਗ ਦੀਆਂ ਗੱਲਾਂ। ਭੈ—ਪਰਮਾਤਮਾ ਦੇ ਡਰ-ਅਦਬ
 ਵਿਚ । ਧਾਵਤੁ—ਮਾਇਆ ਵਲ ਦੌੜਦੇ ਨੂੰ । ਰਹਾਵੈ—ਕਾਬੂ ਰੱਖਦਾ ਹੈ । ਸਹਜੇ—ਸਹਜ
 ਵਿਚ । ੨ ।

ਪਉਣੁ—ਹਵਾ (ਵਾਂਗ ਚੰਚਲ) । ਬਿੰਦੁ—ਰਤਾ ਭਰ ਭੀ । ਸੋੜ—ਇੰਦ੍ਰੇ । ਜਲਿ—
 ਜਲਨ, ਤ੍ਰਿਸ਼ਨਾ-ਅੱਗ । ਭਾਈ—ਹੇ ਭਾਈ ! ੩ ।

ਦੂਜੀ—ਕੋਈ ਹੋਰ ਝਾਕ । ਰਾਈ—ਰਤਾ ਭੀ । ਦੁਖਿ—ਦੁੱਖ ਵਿਚ । ਦੇ—ਵੇਂਦਾ ਹੈ ।
 ਅਗੋਚਰ—ਅ-ਗੋਚਰ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ । ਕੀਮ—ਕੀਮਤ ।
 ਕਹਣੈ—ਕਹਿਣ ਨਾਲ । ੪ ।

ਸੁੰਨ—ਸੁੰਝ, ਜਿੱਥੇ ਫੁਰਨਿਆਂ ਵਲੋਂ ਸੁੰਝ ਹੈ, ਅਫੁਰ ਅਵਸਥਾ । ਸੁੰਨ ਸਮਾਧਿ—
 ਉਹ ਜੇਹੜਾ ਸਦਾ ਅਫੁਰ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ, ਜਿਸ ਉਤੇ
 ਮਾਇਆ ਵਾਲੇ ਫੁਰਨੇ ਜ਼ੋਰ ਨਹੀਂ ਪਾਂਦੇ । ਪਰਮਾਰਥੁ—ਪਰਮ ਅਰਥ, ਸਭ ਤੋਂ ਉੱਚਾ
 ਸ੍ਰੇਸ਼ਟ ਧਨ । ਪਤਿ—ਮਾਲਕ । ਮਸਤਕਿ—ਮੱਥੇ ਉਤੇ । ਜਗਿ—ਜਗਤ ਵਿਚ । ਸਿਰਿ

ਸਿਰਿ—ਹਰੇਕ ਦੇ ਸਿਰ ਉਤੇ, ਹਰੇਕ ਜੀਵ ਆਪੋ ਆਪਣੇ ਸਿਰ ਉਤੇ । ਸਹਾਮੰ—ਸਹਾਰਦਾ ਹੈ । ਕਰਮ—ਕੰਮ । ਸੁਕਰਮ—ਚੰਗੇ ਕੰਮ । ਦ੍ਰਿੜਾਮੰ—(ਹਿਰਦੇ ਵਿਚ) ਪੱਕੇ ਤੌਰ ਤੇ ਟਿਕਾਂਦਾ ਹੈ । ਮਨਿ—ਮਨ ਵਿਚ । ਮੁਖਿ—ਮੂੰਹ ਵਿਚ । ਜੂਠਿ—ਮੈਲ । ਭੈ—ਡਰ ਵਿਚ । ਅਗਾਮੰ—ਅਗੰਮ ਪ੍ਰਭੂ । ੫ ।

ਅਕਬ—ਜਿਸ ਦਾ ਸਰੂਪ ਬਿਆਨ ਨ ਕੀਤਾ ਜਾ ਸਕੇ । ਭਾਈ—ਹੇ ਭਾਈ ! ਚਾਲਉ—ਮੈਂ ਚੱਲਦਾ ਹਾਂ । ਦਾਤਾ—ਦਾਤਾਰ ਪ੍ਰਭੂ । ਚਾਲਹ—ਅਸੀਂ (ਜੀਵ) ਚੱਲਦੇ ਹਾਂ । ੬ ।

ਇਕਿ—[ਲਫੜ 'ਇਕਿ' ਤੋਂ ਬਹੁ ਵਚਨ] ਅਨੇਕਾਂ ਜੀਵ । ਭਰਮਿ—ਭਟਕਣਾ ਵਿਚ । ਰਾਤੇ—ਰੰਗੇ ਹੋਏ । ਜਿਤੁ—ਜਿਸ ਵਿਚ, ਜਿਸ ਪਾਸੇ, ਜਿਸ ਕੰਮ ਵਿਚ । ਹੁਕਮਿ—ਹੁਕਮ ਵਿਚ । ਕਰੀ—ਮੈਂ ਕਰਾਂ । ਜੀਉ—ਜਿੰਦ । ਪਿੰਡੁ—ਸਰੀਰ। ਸਤਿਗੁਰਿ ਮਿਲਿਅੰ—ਜੇ ਸਤਿਗੁਰ ਮਿਲ ਪਏ । ੭ ।

ਗਗਨ—ਆਕਾਸ਼, ਚਿਤ-ਆਕਾਸ਼, ਦਸਮ ਦੁਆਰਾ, ਦਿਮਾਗ, ਆਤਮਕ ਮੰਡਲ । ਗਗਨੰਤਰਿ—ਗਗਨ ਅੰਤਰਿ, ਆਤਮਕ ਮੰਡਲ ਵਿਚ, ਉੱਚੇ ਆਤਮਕ ਟਿਕਾਣੇ ਵਿਚ । ਮਹਿ—ਵਿਚ । ਗਿਆਨ—ਭੁੰਘੀ ਸਾਂਝ । ਧਿਆਨੰ—ਸੁਰਤਿ ਦਾ ਟਿਕਾਉ। ਗਹਿਰ ਗੰਭੀਰਾ—ਭੁੰਘੇ ਜਿਗਰੇ ਵਾਲਾ । ਤਤੋ ਤਤੁ—ਤੱਤ ਹੀ ਤੱਤ, ਜਗਤ ਦੇ ਮੂਲ-ਪ੍ਰਭੂ ਨੂੰ ਹੀ । ਬਉਰਾਨੰ—ਕਮਲਾ, ਝੱਲਾ । ਸਹਜਿ—ਸਹਜ ਅਵਸਥਾ ਵਿਚ, ਅਡੋਲ ਆਤਮਕ ਅਵਸਥਾ ਵਿਚ । ਸਚੁ—ਸਦਾ-ਬਿਰ ਪ੍ਰਭੂ । ੮ ।

ਅਰਥ :-ਹੇ ਮੇਰੀ ਮਾਂ ! ਮੇਰਾ ਮਨ ਗੁਰੂ ਦੇ ਸ਼ਬਦ ਵਿਚ ਵਿੱਝ ਗਿਆ ਹੈ (ਪ੍ਰੇਤਾ ਗਿਆ ਹੈ) । ਸ਼ਬਦ ਦੀ ਬਰਕਤਿ ਨਾਲ ਮੇਰੇ ਅੰਦਰ ਪਰਮਾਤਮਾ ਤੋਂ ਵਿਛੋੜੇ ਦਾ ਅਹਿਸਾਸ ਪੈਦਾ ਹੋ ਗਿਆ ਹੈ) । ਉਹੀ ਮਨੁੱਖ (ਅਸਲ) ਤਿਆਗੀ ਹੈ ਜਿਸ ਦਾ ਮਨ ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਰੰਗਿਆ ਗਿਆ ਹੈ । ਉਸ (ਬੈਰਾਗੀ) ਦੇ ਅੰਦਰ ਪ੍ਰਭੂ ਦੀ ਜੋਤਿ ਜਗ ਪੈਂਦੀ ਹੈ, ਉਹ ਇਕ-ਰਸ ਸਿਫਤਿ ਸਾਲਾਹ ਦੀ ਬਾਣੀ ਵਿਚ (ਮਸਤ ਰਹਿੰਦਾ ਹੈ), ਸਦਾ ਕਾਇਮ ਰਹਿਣ ਵਾਲੇ ਮਾਲਕ-ਪ੍ਰਭੂ (ਦੇ ਚਰਨਾਂ ਵਿਚ) ਉਸ ਦੀ ਸੁਰਤਿ ਜੁੜੀ ਰਹਿੰਦੀ ਹੈ । ੧ । ਰਹਾਉ ।

ਮੈਂ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਆਸਰੇ ਦੀ ਭਾਲ ਵਿਚ ਨਹੀਂ ਪੈਂਦਾ, ਮੈਂ ਪ੍ਰਭੂ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਪੂਜਦਾ, ਮੈਂ ਕਿਤੇ ਸਮਾਧਾਂ ਤੇ ਮਸਾਣਾਂ ਵਿਚ ਭੀ ਨਹੀਂ ਜਾਂਦਾ । ਮਾਇਆ ਦੀ ਤ੍ਰਿਸ਼ਨਾ ਵਿਚ ਫਸ ਕੇ ਮੈਂ (ਪਰਮਾਤਮਾ ਦੇ ਦਰ ਤੋਂ ਬਿਨਾ) ਕਿਸੇ ਹੋਰ ਘਰ ਵਿਚ ਨਹੀਂ ਜਾਂਦਾ, ਮੇਰੀ ਮਾਇਕ ਤ੍ਰਿਸ਼ਨਾ ਪਰਮਾਤਮਾ ਦੇ ਨਾਮ ਨੇ ਮਿਟਾ ਦਿੱਤੀ ਹੈ । ਗੁਰੂ ਨੇ ਮੈਨੂੰ ਮੇਰੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-

ਅਸਥਾਨ ਵਿਖਾ ਦਿੱਤਾ ਹੈ, ਅਤੇ ਅਡੋਲ ਅਵਸਥਾ ਵਿਚ ਰੱਤੇ ਹੋਏ ਮੇਰੇ ਮਨ ਨੂੰ ਉਹ ਸਹਿਜ-ਅਵਸਥਾ ਚੰਗੀ ਲੱਗ ਰਹੀ ਹੈ।

ਹੇ ਮੇਰੇ ਸਾਈਂ ! (ਇਹ ਸਭ ਭੇਰੀ ਹੀ ਮੋਹਰ ਹੈ) ਤੂੰ ਆਪ ਹੀ (ਮੇਰੇ ਦਿਲ ਦੀ) ਜਾਣਨ-ਵਾਲਾ ਹੈਂ; ਆਪ ਹੀ ਪਛਾਣਨ ਵਾਲਾ ਹੈਂ; ਤੂੰ ਆਪ ਹੀ ਮੈਨੂੰ (ਚੰਗੀ) ਮਤਿ ਦੇਂਦਾ ਹੈਂ (ਜਿਸ ਕਰਕੇ ਤੇਰਾ ਦਰ ਛੱਡ ਕੇ ਹੋਰ ਪਾਸੇ ਨਹੀਂ ਭਟਕਦਾ)। ੧।

ਅਨੇਕਾਂ ਹੀ ਵੈਰਾਗੀ ਵੈਰਾਗ ਦੀਆਂ ਗੱਲਾਂ ਕਰਦੇ ਹਨ, ਪਰ ਅਸਲ ਵੈਰਾਗ ਉਹ ਹੈ ਜੋ (ਪਰਮਾਤਮਾ ਦੇ ਬਿਰਹੋਂ-ਰੰਗ ਵਿਚ ਇਤਨਾ ਰੰਗਿਆ ਹੋਇਆ ਹੈ ਕਿ ਉਹ) ਖਸਮ-ਪ੍ਰਭੂ ਨੂੰ ਪਿਆਰਾ ਲੱਗਦਾ ਹੈ, ਉਹ ਗੁਰੂ ਦੇ ਸ਼ਬਦ ਦੀ ਰਾਹੀਂ ਆਪਣੇ ਹਿਰਦੇ ਵਿਚ (ਪਰਮਾਤਮਾ ਦੀ ਯਾਦ ਨੂੰ ਵਸਾਂਦਾ ਹੈ ਤੇ) ਸਦਾ ਪਰਮਾਤਮਾ ਦੇ ਡਰ-ਅਦਬ ਵਿਚ ਮਸਤ (ਰਹਿ ਕੇ) ਗੁਰੂ ਦੀ ਵੱਸੀ ਹੋਈ ਕਾਰ ਕਰਦਾ ਹੈ। ਉਹ ਬੈਰਾਗੀ ਸਿਰਫ ਪਰਮਾਤਮਾ ਨੂੰ ਚੇਤਦਾ ਹੈ (ਜਿਸ ਕਰਕੇ ਉਸ ਦਾ) ਮਨ (ਮਾਇਆ ਵਾਲੇ ਪਾਸੇ) ਨਹੀਂ ਡੋਲਦਾ, ਉਹ ਬੈਰਾਗੀ (ਮਾਇਆ ਵਲ) ਦੌੜਦੇ ਮਨ ਨੂੰ ਰੋਕ ਕੇ (ਪ੍ਰਭੂ-ਚਰਨਾਂ ਵਿਚ) ਜੋੜੀ ਰੱਖਦਾ ਹੈ। ਅਡੋਲ ਅਵਸਥਾ ਵਿਚ ਮਸਤ ਉਹ ਬੈਰਾਗੀ ਸਦਾ (ਪ੍ਰਭੂ ਦੇ ਨਾਮ-) ਹੀਰੇ ਵਿਚ ਰੰਗਿਆ ਰਹਿੰਦਾ ਹੈ, ਤੇ ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਕਰਦਾ ਹੈ। ੨।

ਹੇ ਭਾਈ ! (ਜਿਸ ਮਨੁੱਖ ਦਾ) ਚੰਚਲ ਮਨ ਰਤਾ ਭਰ ਭੀ ਆਤਮਕ ਆਨੰਦ ਵਿਚ ਨਿਵਾਸ ਦੇਣ ਵਾਲੇ ਨਾਮ ਵਿਚ ਵੱਸਦਾ ਹੈ (ਉਹ ਮਨੁੱਖ ਅਸਲ ਬੈਰਾਗੀ ਹੈ, ਤੇ ਉਹ ਬੈਰਾਗੀ) ਆਤਮਕ ਆਨੰਦ (ਮਾਣਦਾ ਹੈ)। ਹੇ ਪ੍ਰਭੂ ! ਤੂੰ ਆਪ (ਉਸ ਬੈਰਾਗੀ ਨੂੰ ਜੀਵਨ ਦੇ ਸਹੀ ਰਸਤੇ ਦੀ) ਸਮਝ ਦਿੱਤੀ ਹੈ, (ਜਿਸ ਦੀ ਬਰਕਤਿ ਨਾਲ ਉਸ ਦੀ ਤ੍ਰਿਸ਼ਨਾ-) ਅੱਗ ਬੁਝ ਗਈ ਹੈ, ਤੇ ਉਸ ਦੀ ਜੀਭ ਉਸ ਦੀਆਂ ਅੱਖਾਂ (ਆਦਿਕ) ਇੰਦ੍ਰੇ ਸਦਾ-ਬਿਰ (ਹਰਿ-ਨਾਮ) ਵਿਚ ਰੰਗੇ ਰਹਿੰਦੇ ਹਨ। ਉਹ ਬੈਰਾਗੀ ਦੁਨੀਆ ਦੀਆਂ ਆਸਾਂ ਤੋਂ ਨਿਰਮੋਹ ਹੋ ਕੇ ਜੀਵਨ ਬਿਤੀਤ ਕਰਦਾ ਹੈ, ਉਹ (ਦੁਨੀਆ ਵਾਲੇ ਘਰ-ਘਾਟ ਦੀ ਅਪਣਤ ਛੱਡ ਕੇ) ਉਸ ਘਰ ਵਿਚ ਸੁਰਤਿ ਜੋੜੀ ਰੱਖਦਾ ਹੈ ਜੋ ਸਚ ਮੁਚ ਉਸ ਦਾ ਆਪਣਾ ਹੀ ਰਹੇਗਾ। ਅਜੇਹੇ ਬੈਰਾਗੀ (ਗੁਰੂ-ਦਰ ਤੋਂ ਮਿਲੀ) ਨਾਮ-ਭਿੰਡਿਆ ਨਾਲ ਰੱਜੇ ਰਹਿੰਦੇ ਹਨ, ਸੰਤੋਖੀ ਰਹਿੰਦੇ ਹਨ, (ਕਿਉਂਕਿ ਉਹਨਾਂ ਨੂੰ ਗੁਰੂ ਨੇ) ਅਡੋਲ ਆਤਮਕ ਅਵਸਥਾ ਵਿਚ ਟਿਕਾ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪਿਲਾ ਦਿੱਤਾ ਹੈ। ੩।

ਜਦ ਤਕ (ਮਨ ਵਿਚ) ਰਤਾ ਭਰ ਭੀ ਕੋਈ ਹੋਰ ਝਾਕ ਹੈ ਕਿਸੇ ਹੋਰ ਆਸਰੇ ਦੀ ਝਾਲ ਹੈ ਤਦ ਤਕ ਬਿਰਹੋਂ-ਅਵਸਥਾ ਪੈਦਾ ਨਹੀਂ ਹੋ ਸਕਦੀ। (ਪਰ ਹੇ ਪ੍ਰਭੂ ! ਇਹ

ਬਿਰਹੋਂ ਦੀ) ਦਾਤ ਦੇਣ ਵਾਲਾ ਤੂੰ ਇਕ ਆਪ ਹੀ ਹੈਂ, ਤੈਥੋਂ ਬਿਨਾ ਕੋਈ ਹੋਰ (ਇਹ ਦਾਤਿ) ਦੇਣ ਵਾਲਾ ਨਹੀਂ ਹੈ, ਤੇ ਇਹ ਸਾਰਾ ਜਗਤ ਤੇਰਾ ਆਪਣਾ ਹੀ (ਰਚਿਆ ਹੋਇਆ) ਹੈ ।

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਸਦਾ ਦੁੱਖ ਵਿਚ ਟਿਕੇ ਰਹਿੰਦੇ ਹਨ, ਜੇਹੜੇ ਬੰਦੇ ਗੁਰੂ ਦੀ ਸ਼ਰਨ ਪੈਂਦੇ ਹਨ, ਉਹਨਾਂ ਨੂੰ ਪ੍ਰਭੂ (ਨਾਮ ਦੀ ਦਾਤਿ ਦੇ ਕੇ) ਆਦਰ ਮਾਣ ਬਖਸ਼ਦਾ ਹੈ । ਉਸ ਬੇਅੰਤ ਅਪਹੁੰਚ ਤੇ ਅਗੋਚਰ ਪ੍ਰਭੂ ਦੀ ਕੀਮਤ (ਜੀਵਾਂ ਦੇ) ਬਿਆਨ ਕਰਨ ਨਾਲ ਨਹੀਂ ਦੱਸੀ ਜਾ ਸਕਦੀ (ਉਸਦੇ ਬਰਾਬਰ ਦਾ ਹੋਰ ਕੋਈ ਦੱਸਿਆ ਨਹੀਂ ਜਾ ਸਕਦਾ) । ੪ ।

ਪਰਮਾਤਮਾ ਇਕ ਐਸੀ ਆਤਮਕ ਅਵਸਥਾ ਦਾ ਮਾਲਕ ਹੈ ਕਿ ਉਸ ਉਤੇ ਮਾਇਆ ਦੇ ਫੁਰਨੇ ਜੋਰ ਨਹੀਂ ਪਾ ਸਕਦੇ, ਉਹ ਤਿੰਨਾਂ ਹੀ ਭਵਨਾਂ ਦਾ ਮਾਲਕ ਹੈ, ਉਸ ਦਾ ਨਾਮ ਜੀਵਾਂ ਵਾਸਤੇ ਮਹਾਨ ਉੱਚਾ ਸੁਸ਼ਟ ਧਨ ਹੈ । ਜਗਤ ਵਿਚ ਜਿਤਨੇ ਭੀ ਜੀਵ ਜਨਮ ਲੈਂਦੇ ਹਨ ਉਹਨਾਂ ਦੇ ਮੱਥੇ ਉਤੇ (ਉਹਨਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪਰਮਾਤਮਾ ਦੀ ਰਜ਼ਾ ਵਿਚ ਹੀ) ਲੇਖ (ਲਿਖਿਆ ਜਾਂਦਾ ਹੈ, ਹਰੇਕ ਜੀਵ ਨੂੰ) ਆਪੋ ਆਪਣੇ ਸਿਰ ਉਤੇ ਲਿਖਿਆ ਲੇਖ ਸਹਿਣਾ ਪੈਂਦਾ ਹੈ । ਪਰਮਾਤਮਾ ਆਪ ਹੀ (ਸਾਧਾਰਨ) ਕੰਮ ਤੇ ਚੰਗੇ ਕੰਮ (ਜੀਵਾਂ ਪਾਸੋਂ) ਕਰਾਂਦਾ ਹੈ, ਆਪ ਹੀ (ਜੀਵਾਂ ਦੇ ਹਿਰਦੇ ਵਿਚ ਆਪਣੀ) ਭਗਤੀ ਦ੍ਰਿੜ੍ਹ ਕਰਦਾ ਹੈ । ਅਪਹੁੰਚ ਪ੍ਰਭੂ ਆਪ ਹੀ (ਜੀਵਾਂ ਨੂੰ ਆਪਣੀ) ਭੁੱਖੀ ਸਾਂਝ ਬਖਸ਼ਦਾ ਹੈ । (ਸੱਚਾ ਵੈਰਾਗੀ) ਪਰਮਾਤਮਾ ਦੇ ਡਰ-ਅਦਬ ਵਿਚ ਗਿੱਝ ਜਾਂਦਾ ਹੈ, ਉਸ ਦੇ ਮਨ ਵਿਚ ਤੋ ਮੂੰਹ ਵਿਚ (ਪਹਿਲਾਂ ਜੋ ਭੀ ਵਿਕਾਰਾਂ ਦੀ ਨਿੰਦਾ ਆਦਿਕ ਦੀ) ਮੈਲ (ਹੁੰਦੀ ਹੈ ਉਹ) ਦੂਰ ਹੋ ਜਾਂਦੀ ਹੈ । ੫ ।

ਜਿਨ੍ਹਾਂ ਮਨੁੱਖਾਂ ਨੇ (ਪਰਮਾਤਮਾ ਦੇ ਨਾਮ ਦਾ ਰਸ) ਚੱਖਿਆ ਹੈ, (ਉਸ ਦਾ) ਸੁਆਦ ਉਹੀ ਜਾਣਦੇ ਹਨ (ਦੱਸ ਨਹੀਂ ਸਕਦੇ), ਜਿਵੇਂ ਗੂੰਗੇ ਮਨੁੱਖ ਦੀ ਖਾਧੀ ਮਿਠਿਆਈ (ਦਾ ਸੁਆਦ ਗੂੰਗਾ ਆਪ ਹੀ ਜਾਣਦਾ ਹੈ, ਕਿਸੇ ਨੂੰ ਦੱਸ ਨਹੀਂ ਸਕਦਾ) । ਹੋ ਭਾਈ ! ਨਾਮ-ਰਸ ਹੈ ਹੀ ਅਕੱਥ, ਬਿਆਨ ਕੀਤਾ ਹੀ ਨਹੀਂ ਜਾ ਸਕਦਾ । (ਮੈਂ ਤਾਂ ਸਦਾ ਇਹੀ ਤਾਂਘ ਰੱਖਦਾ ਹਾਂ ਕਿ) ਮੈਂ ਉਸ ਮਾਲਕ-ਪ੍ਰਭੂ ਦੀ ਰਜ਼ਾ ਵਿਚ ਤੁਰਾਂ । (ਪਰ ਰਜ਼ਾ ਵਿਚ ਤੁਰਨ ਦੀ) ਸੂਝ ਭੀ ਤਦੋਂ ਹੀ ਆਉਂਦੀ ਹੈ ਜੇ ਗੁਰੂ ਉਸ ਦਾਤਾਰ-ਪ੍ਰਭੂ ਨਾਲ ਮਿਲਾ ਦੇਵੇ । ਜੇਹੜਾ ਬੰਦਾ ਗੁਰੂ ਦੀ ਸ਼ਰਨ ਨਹੀਂ ਪਿਆ, ਉਸ ਨੂੰ ਇਹ ਸਮਝ ਰਤਾ ਭੀ ਨਹੀਂ ਆਉਂਦੀ । ਹੋ ਭਾਈ ! ਕੋਈ ਆਦਮੀ ਆਪਣੀ ਸਿਆਣਪ ਦਾ ਮਾਣ ਨਹੀਂ ਕਰ ਸਕਦਾ, ਜਿਵੇਂ ਜਿਵੇਂ ਪਰਮਾਤਮਾ ਸਾਨੂੰ ਜੀਵਾਂ ਨੂੰ (ਜੀਵਨ-ਰਾਹ ਉਤੇ) ਤੋਰਦਾ ਹੈ ਤਿਵੇਂ ਤਿਵੇਂ ਹੀ ਅਸੀਂ ਤੁਰਦੇ ਹਾਂ । ੬ ।

ਹੇ ਅਪਾਰ ਪ੍ਰਭੂ ! ਅਨੇਕਾਂ ਜੀਵ ਭਟਕਣਾ ਵਿਚ (ਪਾ ਕੇ) ਕੁਰਾਹੇ ਪਾਏ ਹੋਏ ਹਨ, ਅਨੇਕਾਂ ਜੀਵ ਤੇਰੀ ਭਗਤੀ (ਦੇ ਰੰਗ) ਵਿਚ ਰੰਗੇ ਹੋਏ ਹਨ—ਇਹ (ਸਭ) ਤੇਰਾ ਖੇਲ (ਰਚਿਆ ਹੋਇਆ) ਹੈ। ਜਿਸ ਪਾਸੇ ਤੂੰ ਜੀਵਾਂ ਨੂੰ ਲਾਇਆ ਹੋਇਆ ਹੈ ਉਹੋ ਜਿਹਾ ਫਲ ਜੀਵ ਭੋਗ ਰਹੇ ਹਨ। ਤੂੰ (ਸਭ ਜੀਵਾਂ ਨੂੰ) ਆਪਣੇ ਹੁਕਮ ਵਿਚ ਚਲਾਣ ਦੇ ਸਮਰੱਥ ਹੈਂ। (ਮੇਰੇ ਪਾਸ) ਜੇ ਕੋਈ ਚੀਜ਼ ਮੇਰੀ ਆਪਣੀ ਹੋਵੇ ਤਾਂ (ਮੈਂ ਇਹ ਆਖਣ ਦਾ ਫ਼ਖ਼ਰ ਕਰ ਸਕਾਂ ਕਿ) ਮੈਂ ਤੇਰੀ ਸੇਵਾ ਕਰ ਰਿਹਾ ਹਾਂ, ਪਰ ਮੇਰੀ ਇਹ ਜਿੰਦ ਤੇਰੀ ਹੀ ਦਿੱਤੀ ਹੋਈ ਹੈ ਤੇ ਮੇਰਾ ਸਰੀਰ ਭੀ ਤੇਰਾ ਹੀ ਦਿੱਤਾ ਹੋਇਆ ਹੈ। ਜੇ ਗੁਰੂ ਮਿਲ ਪਏ ਤਾਂ ਉਹ ਕਿਰਪਾ ਕਰਦਾ ਹੈ ਤੇ ਆਤਮਕ ਜੀਵਨ ਦੇਣ ਵਾਲਾ ਤੇਰਾ ਨਾਮ ਮੈਨੂੰ (ਜ਼ਿੰਦਗੀ ਦਾ) ਆਸਰਾ ਦੇਂਦਾ ਹੈ। ੭।

ਹੇ ਨਾਨਕ ! ਜੇ ਮਨੁੱਖ ਸਦਾ ਉੱਚੇ ਆਤਮਕ ਮੰਡਲ ਵਿਚ ਵੱਸਦਾ ਹੈ (ਸੁਰਤਿ ਟਿਕਾਈ ਰੱਖਦਾ ਹੈ) ਉਸ ਦੇ ਅੰਦਰ ਆਤਮਕ ਗੁਣ ਪਰਗਟ ਹੁੰਦੇ ਹਨ, ਆਤਮਕ ਗੁਣਾਂ ਨਾਲ ਉਹ ਭੁੰਘੀ ਸਾਂਝ ਪਾਈ ਰੱਖਦਾ ਹੈ, ਆਤਮਕ ਗੁਣਾਂ ਵਿਚ ਹੀ ਉਸ ਦੀ ਸੁਰਤਿ ਜੁੜੀ ਰਹਿੰਦੀ ਹੈ (ਉਹੀ ਮਨੁੱਖ ਪੂਰਨ ਤਿਆਗੀ ਹੈ)। ਉਸ ਦੇ ਮਨ ਨੂੰ ਪਰਮਾਤਮਾ ਦਾ ਨਾਮ ਪਿਆਰਾ ਲੱਗਦਾ ਹੈ, ਉਹ (ਆਪ ਨਾਮ) ਸਿਮਰਦਾ ਹੈ (ਹੋਰਨਾਂ ਨੂੰ ਸਿਮਰਨ ਲਈ) ਪ੍ਰੇਰਦਾ ਹੈ। ਉਹ ਸਦਾ ਜਗਤ-ਮੂਲ ਪ੍ਰਭੂ ਦੀ ਹੀ ਸਿਫਤਿ ਸਾਲਾਹ ਕਰਦਾ ਹੈ। ਗੁਰੂ ਪੀਰ ਦੇ ਸ਼ਬਦ ਨੂੰ (ਹਿਰਦੇ ਵਿਚ ਟਿਕਾ ਕੇ) ਉਹ ਭੁੰਘੇ ਜਿਗਰੇ ਵਾਲਾ ਬਣ ਜਾਂਦਾ ਹੈ। ਪਰ ਗੁਰ-ਸ਼ਬਦ ਤੋਂ ਖੁੰਝ ਕੇ ਜਗਤ (ਮਾਇਆ ਦੇ ਮੋਹ ਵਿਚ) ਕਮਲਾ (ਹੋਇਆ ਫਿਰਦਾ) ਹੈ। ਉਹ ਪੂਰਨ ਤਿਆਗੀ ਮਨੁੱਖ ਅਡੋਲ ਆਤਮਕ ਅਵਸਥਾ ਵਿਚ ਟਿਕ ਕੇ ਚੰਗੇ ਭਾਗਾਂ ਵਾਲਾ ਬਣ ਜਾਂਦਾ ਹੈ, ਉਸ ਦਾ ਮਨ ਸਦਾ-ਬਿਰ ਰਹਿਣ ਵਾਲੇ ਪ੍ਰਭੂ (ਦੀ ਯਾਦ ਨੂੰ ਹੀ ਆਪਣਾ ਜੀਵਨ-ਨਿਸ਼ਾਨਾ) ਮੰਨਦਾ ਹੈ। ੮। ੧।

ਸੋਰਠਿ ਮਹਲਾ ੧ ਤਿਤੁਕੀ ॥ ਆਸਾ ਮਨਸਾ ਬੰਧਨੀ ਭਾਈ ਕਰਮ ਧਰਮ ਬੰਧਕਾਰੀ ॥ ਪਾਪਿ ਪੁੰਨਿ ਜਗੁ ਜਾਇਆ ਭਾਈ ਬਿਨਸੈ ਨਾਮੁ ਵਿਸਾਰੀ ॥ ਇਹ ਮਾਇਆ ਜਗਿ ਮੋਹਣੀ ਭਾਈ ਕਰਮ ਸਭੇ ਵੇਕਾਰੀ ॥ ੧ ॥ ਸੁਣਿ ਪੰਡਿਤ ਕਰਮਾਕਾਰੀ ॥ ਜਿਤੁ ਕਰਮਿ ਸੁਖੁ ਉਪਜੈ ਭਾਈ ਸੁ ਆਤਮ ਤਤੁ ਬੀਚਾਰੀ ॥ ਰਹਾਉ ॥ ਸਾਸਤੁ ਬੇਦੁ ਬਕੈ ਖੜੋ ਭਾਈ ਕਰਮ ਕਰਹੁ ਸੰਸਾਰੀ ॥ ਪਾਖੰਡਿ ਮੈਲੁ ਨ ਚੁਕਈ ਭਾਈ ਅੰਤਰਿ ਮੈਲੁ ਵਿਕਾਰੀ ॥ ਇਨ ਬਿਧਿ ਡੂਬੀ ਮਾਕੁਰੀ ਭਾਇ ਉੱਡੀ ਸਿਰ ਕੈ ਭਾਰੀ ॥ ੨ ॥ ਦੁਰਮਤਿ ਘਣੀ ਵਿਗੁਤੀ ਭਾਈ ਦੂਜੈ ਭਾਈ ਖੁਆਈ ॥ ਬਿਨੁ ਸਤਿਗੁਰੁ ਨਾਮੁ ਨ

ਪਾਈਐ ਭਾਈ ਬਿਨੁ ਨਾਮੈ ਭਰਮੁ ਨ ਜਾਈ ॥ ਸਤਿਗੁਰੁ ਸੇਵੇ ਤਾ ਸੁਖੁ
 ਪਾਏ ਭਾਈ ਆਵਣੁ ਜਾਣੁ ਰਹਾਈ ॥ ੩ ॥ ਸਾਚੁ ਸਹਜੁ ਗੁਰ ਤੇ ਉਪਜੈ
 ਭਾਈ ਮਨੁ ਨਿਰਮਲੁ ਸਾਚਿ ਸਮਾਈ ॥ ਗੁਰੁ ਸੇਵੇ ਸੋ ਬੁਝੈ ਭਾਈ ਗੁਰ ਬਿਨੁ
 ਮਗੁ ਨ ਪਾਈ ॥ ਜਿਸੁ ਅੰਤਰਿ ਲੋਭੁ ਕਿ ਕਰਮ ਕਮਾਵੈ ਭਾਈ ਕੂੜੁ ਬੋਲਿ
 ਬਿਖੁ ਖਾਈ ॥੪॥ ਪੰਡਿਤ ਦਹੀ ਵਿਲੋਈਐ ਭਾਈ ਵਿਚਹੁ ਨਿਕਲੈ ਤਬੁ ॥
 ਜਲੁ ਮਥੀਐ ਜਲੁ ਦੇਖੀਐ ਭਾਈ ਇਹੁ ਜਗੁ ਏਹਾ ਵਬੁ ॥ ਗੁਰ ਬਿਨੁ
 ਭਰਮਿ ਵਿਗੂਚੀਐ ਭਾਈ ਘਟਿ ਘਟਿ ਦੇਉ ਅਲਖੁ ॥੫॥ ਇਹੁ ਜਗੁ ਤਾਗੋ
 ਸੂਤ ਕੇ ਭਾਈ ਦਹ ਦਿਸ ਬਾਧੋ ਮਾਇ ॥ ਬਿਨੁ ਗੁਰ ਗਾਠਿ ਨ ਛੂਟਈ ਭਾਈ
 ਥਾਕੇ ਕਰਮ ਕਮਾਇ ॥ ਇਹੁ ਜਗੁ ਭਰਮਿ ਭੁਲਾਇਆ ਭਾਈ ਕਹਣਾ ਕਿਛੁ
 ਨ ਜਾਇ ॥ ੬ ॥ ਗੁਰ ਮਿਲਿਐ ਭਉ ਮਨਿ ਵਸੈ ਭਾਈ ਭੈ ਮਰਣਾ ਸਚੁ
 ਲੇਖੁ ॥ ਮਜਨੁ ਦਾਨੁ ਚੰਗਿਆਈਆ ਭਾਈ ਦਰਗਹ ਨਾਮੁ ਵਿਸੇਖੁ ॥ ਗੁਰੁ
 ਅੰਕਸੁ ਜਿਨਿ ਨਾਮੁ ਦ੍ਰਿੜਾਇਆ ਭਾਈ ਮਨਿ ਵਸਿਆ ਚੂਕਾ ਭੇਖੁ ॥ ੭ ॥
 ਇਹੁ ਤਨੁ ਹਾਟੁ ਸਰਾਫ ਕੇ ਭਾਈ ਵਖਰੁ ਨਾਮੁ ਅਪਾਰੁ ॥ ਇਹੁ ਵਖਰੁ
 ਵਾਪਾਰੀ ਸੋ ਦ੍ਰਿੜੈ ਭਾਈ ਗੁਰ ਸਬਦਿ ਕਰੇ ਵੀਚਾਰੁ ॥ ਧਨੁ ਵਾਪਾਰੀ
 ਨਾਨਕਾ ਭਾਈ ਮੇਲਿ ਕਰੇ ਵਾਪਾਰੁ ॥ ੮ ॥ ੨ ॥ [ਪੰਨਾ ੬੩੫]

ਪਦ ਅਰਥ :-ਆਸਾ ਮਨਸਾ—ਮਾਇਆ ਵਾਲੀਆਂ ਆਸਾਂ ਤੇ ਫੁਰਨੇ । ਬੰਧਨੀ—
 (ਮਾਇਆ ਦੇ ਮੌਹ ਵਿਚ) ਬੰਨ੍ਹਣ ਵਾਲੇ । ਭਾਈ—ਹੇ ਭਾਈ ! ਹੇ ਪੰਡਿਤ ! ਕਰਮ
 ਧਰਮ—ਉਹ ਕਰਮ ਜੋ ਧਾਰਮਿਕ ਮਿਥੇ ਹੋਏ ਹਨ, ਰਸਮੀ ਧਾਰਮਿਕ ਕਰਮ । ਬੰਧਕਾਰੀ—
 ਮਾਇਆ ਦੇ ਬੰਧਨ ਪੈਦਾ ਕਰਨ ਵਾਲੇ । ਪਾਪਿ ਪੁੰਨਿ—(ਰਸਮੀ ਤੌਰ ਤੇ ਮੰਨੇ ਹੋਏ) ਪਾਪ
 ਅਤੇ ਪੁੰਨ ਦੇ ਕਾਰਨ । ਬਿਨਸੈ—ਆਤਮਕ ਮੌਤ ਮਰਦਾ ਹੈ । ਵਿਸਾਰੀ—ਵਿਸਾਰ ਕੇ ।
 ਜਗਿ—ਜਗਤ ਵਿਚ । ਵੇਕਾਰੀ—ਵਿਅਰਥ । ੧ ।

ਪੰਡਿਤ—ਹੇ ਪੰਡਿਤ ! ਕਰਮਕਾਰੀ—ਕਰਮ ਕਾਂਡੀ, ਤੀਰਥ ਵਰਤ ਆਦਿਕ ਮਿਥੇ
 ਹੋਏ ਧਾਰਮਿਕ ਕਰਮਾਂ ਦਾ ਵਿਸ਼ਵਾਸੀ । ਜਿਤੁ—ਜਿਸ ਦੀ ਰਾਹੀਂ । ਜਿਤੁ ਕਰਮਿ—ਜਿਸ
 ਕਰਮ ਦੀ ਰਾਹੀਂ । ਆਤਮ ਤਤੁ—ਆਤਮਾ ਦਾ ਮੂਲ । ੧ । ਰਹਾਉ ।

ਬਕੈ ਖੜੋ—ਖਲੋਤਾ ਉਚਾਰਦਾ ਹੈਂ । ਕਰਹੁ—ਤੁਸੀਂ ਕਰਦੇ ਹੋ । ਸੰਸਾਰੀ—ਸੰਸਾਰ
 ਵਾਲੇ, ਮਾਇਆ ਵਿਚ ਹੀ ਪ੍ਰਵਿਰਤ ਕਰਨ ਵਾਲੇ । ਪਾਖੰਡਿ—ਪਖੰਡ ਨਾਲ ।
 ਵਿਕਾਰੀ—ਵਿਕਾਰਾਂ ਦੀ । ਮਾਕੂਰੀ—ਮੱਕੜੀ, ਜਾਲਾ ਤਣਨ ਵਾਲਾ ਕਹਿਣਾ । ਉੱਡੀ—

ਉਲੰਟੀ । ੨ ।

ਘਣੀ-ਬਹੁਤ (ਲੋਕਾਈ) । ਭਾਇ-ਪਿਆਰ ਵਿਚ, ਮੋਹ ਵਿਚ । ਖੁਆਈ-ਖੁੰਝ ਗਈ । ਰਹਾਈ-ਰਹਿ ਜਾਂਦਾ ਹੈ । ੩ ।

ਸਾਚੁ ਸਹਜੁ-ਸਦਾ ਕਾਇਮ ਰਹਿਣ ਵਾਲੀ ਅਡੋਲ ਆਤਮਕ ਅਵਸਥਾ । ਤੇ-ਤੋਂ । ਸਾਚਿ-ਸਦਾ-ਥਿਰ ਪ੍ਰਭੂ ਵਿਚ । ਮਗੁ-ਰਸਤਾ । ਅੰਤਰਿ-ਅੰਦਰ । ਬੋਲਿ-ਬੋਲ ਕੇ । ਬਿਖੁ-ਜ਼ਹਿਰ, ਆਤਮਕ ਮੋਤ ਲਿਆਉਣ ਵਾਲੀ ਸ਼ੈ । ਖਾਈ-ਖਾਂਦਾ ਹੈ । ੪ ।

ਪੰਡਿਤ-ਹੇ ਪੰਡਿਤ ! ਵਿਲੋਈਐ-(ਜੇ) ਰਿੜਕੀਏ । ਤਬੁ-ਅਸਲ ਚੀਜ਼, ਮੱਖਣ । ਏਹਾ ਵਬੁ-ਇਹੀ ਚੀਜ਼ (ਪਾਣੀ ਹੀ ਪ੍ਰਾਪਤ ਕਰਦਾ ਹੈ) । ਵਿਗੁਚੀਐ-ਖੁਆਰ ਹੋਈਦਾ ਹੈ । ਦੇਉ-ਪ੍ਰਕਾਸ਼-ਰੂਪ ਪ੍ਰਭੂ । ਅਲਖੁ-ਜਿਸ ਦਾ ਸਰੂਪ ਸਮਝਿਆ ਨਹੀਂ ਜਾ ਸਕਦਾ । ੫ ।

ਤਾਗੋ-ਧਾਗਾ । ਕੋ-ਦਾ । ਦਹ ਦਿਸ-ਦਸੀਂ ਪਾਸੀਂ । ਮਾਇ-ਮਾਇਆ (ਨਾਲ) । ਗਾਠਿ-ਗੰਢ । ਫੁਟਈ-ਖੁਲ੍ਹਈ । ਕਰਮ-ਰਸਮੀ ਧਾਰਮਿਕ ਕੰਮ । ੬ ।

ਮਨਿ-ਮਨ ਵਿਚ । ਭੈ-(ਪਰਮਾਤਮਾ ਦੇ) ਡਰ-ਅਦਬ ਵਿਚ । ਸਬੁ-ਅਟੱਲ (ਆਤਮਕ ਜੀਵਨ ਦੇਣ ਵਾਲਾ) । ਮਜਨੁ-ਤੀਰਥ-ਇਸ਼ਨਾਨ । ਵਿਸੇਖੁ-ਵਿਸ਼ੇਸ਼ਤਾ ਦਾ ਹੱਕਦਾਰ । ਅੰਕਸੁ-ਕੁੰਡਾ ਜੋ ਹਾਥੀ ਨੂੰ ਚਲਾਣ ਲਈ ਵਰਤੀਦਾ ਹੈ । ਜਿਨਿ-ਜਿਸ (ਗੁਰੂ) ਨੇ । ਮਨਿ-ਮਨ ਵਿਚ । ਭੇਖੁ-(ਵਿਖਾਵੇ ਦਾ) ਧਾਰਮਿਕ ਲਿਬਾਸ । ੭ ।

ਹਾਟੁ-ਹੱਟ । ਸਰਾਫੁ-ਸ਼ਾਹ । ਕੋ-ਦਾ । ਦ੍ਰਿੜੈ-ਪੱਕੀ ਤਰ੍ਹਾਂ ਚੇਤੇ ਰੱਖਦਾ ਹੈ । ਧਨੁ-ਭਾਗਾਂ ਵਾਲਾ । ਮੇਲਿ-ਮੇਲ ਵਿਚ, ਸਤ ਸੰਗ ਵਿਚ । ੮ ।

ਅਰਥ :- (ਤੀਰਥ ਵਰਤ ਆਦਿਕ ਧਾਰਮਿਕ ਮਿਥੇ ਹੋਏ) ਕੰਮਾਂ ਦੇ ਵਿਸ਼ਵਾਸੀ ਹੋ ਪੰਡਿਤ ! ਸੁਣ (ਇਹ ਕਰਮ ਧਰਮ ਆਤਮਕ ਆਨੰਦ ਨਹੀਂ ਪੈਦਾ ਕਰ ਸਕਦੇ) । ਹੇ ਭਾਈ ! ਜਿਸ ਕੰਮ ਦੀ ਰਾਹੀਂ ਆਤਮਕ ਆਨੰਦ ਪੈਦਾ ਹੁੰਦਾ ਹੈ ਉਹ (ਇਹ) ਹੈ ਕਿ ਆਤਮਕ ਜੀਵਨ ਦੇਣ ਵਾਲੇ ਜਗਤ-ਮੂਲ (ਦੇ ਗੁਣਾਂ) ਨੂੰ ਆਪਣੇ ਵਿਚਾਰ-ਮੰਡਲ ਵਿਚ (ਲਿਆਂਦਾ ਜਾਏ) । ੧ । ਰਹਾਉ ।

ਹੇ ਭਾਈ ! (ਤੀਰਥ ਵਰਤ ਆਦਿਕ ਧਾਰਮਿਕ ਕਰਮ ਕਰਦਿਆਂ ਭੀ ਮਾਇਆ ਵਾਲੀਆਂ ਆਸਾਂ ਤੇ ਫੁਰਨੇ ਟਿਕੇ ਹੀ ਰਹਿੰਦੇ ਹਨ, ਇਹ) ਆਸਾਂ ਤੇ ਇਹ ਫੁਰਨੇ ਮਾਇਆ ਦੇ ਮੋਹ ਵਿਚ ਬੰਨ੍ਹਣ ਵਾਲੇ ਹਨ, ਇਹ (ਰਸਮੀ) ਧਾਰਮਿਕ ਕਰਮ (ਸਗੋਂ) ਮਾਇਆ ਦੇ ਬੰਧਨ ਪੈਦਾ ਕਰਨ ਵਾਲੇ ਹਨ । ਹੇ ਭਾਈ! (ਰਸਮੀ ਤੌਰ ਤੇ ਮੰਨੇ ਹੋਏ) ਪਾਪ ਅਤੇ ਪੁੰਨ ਦੇ ਕਾਰਨ ਜਗਤ ਜੰਮਦਾ ਹੈ (ਜਨਮ ਮਰਨ ਦੇ ਗੇੜ ਵਿਚ ਆਉਂਦਾ ਹੈ), ਪਰਮਾਤਮਾ ਦਾ ਨਾਮ ਭੁਲਾ ਕੇ ਆਤਮਕ ਮੌਤ ਮਰਦਾ ਹੈ । ਹੇ ਭਾਈ ! ਇਹ ਮਾਇਆ ਜਗਤ ਵਿਚ (ਜੀਵਾਂ ਨੂੰ) ਮੋਹਣ ਦਾ ਕੰਮ ਕਰੀ ਜਾਂਦੀ ਹੈ, ਇਹ ਸਾਰੇ (ਧਾਰਮਿਕ ਮਿਥੇ

ਹੋਏ) ਕਰਮ ਵਿਅਰਥ ਹੀ ਜਾਂਦੇ ਹਨ ।੧।

ਹੇ ਪੰਡਿਤ ਜੀ ! ਤੁਸੀਂ (ਲੋਕਾਂ ਨੂੰ ਸੁਣਾਣ ਵਾਸਤੇ) ਵੇਦ ਸ਼ਾਸਤ੍ਰ (ਆਦਿਕ ਧਰਮ-ਪੁਸਤਕ) ਤਾਂ ਬੋਲੋ ਕੇ ਉਚਾਰਦੇ ਰਹਿੰਦੇ ਹੋ, ਪਰ ਆਪ ਉਹੀ ਕਰਮ ਕਰਦੇ ਹੋ ਜੋ ਮਾਇਆ ਦੇ ਮੋਹ ਵਿਚ ਫਸਾਈ ਰੱਖਣ । ਹੇ ਪੰਡਿਤ ! (ਇਸ) ਪਖੰਡ ਨਾਲ (ਮਨ ਦੀ) ਮੈਲ ਦੂਰ ਨਹੀਂ ਹੋ ਸਕਦੀ, ਵਿਕਾਰਾਂ ਦੀ ਮੈਲ ਮਨ ਦੇ ਅੰਦਰ ਟਿਕੀ ਹੀ ਰਹਿੰਦੀ ਹੈ । ਇਸ ਤਰ੍ਹਾਂ ਤਾਂ ਮੱਕੜੀ ਭੀ (ਆਪਣਾ ਜਾਲਾ ਆਪ ਤਣ ਕੇ ਉਸੇ ਜਾਲੇ ਵਿਚ) ਉਲਟੀ ਸਿਰ-ਭਾਰ ਹੋ ਕੇ ਮਰਦੀ ਹੈ ।੨।

ਹੇ ਭਾਈ ! ਭੈੜੀ ਮਤਿ ਦੇ ਕਾਰਨ ਬੇਅੰਤ ਲੋਕਾਈ ਸੁਆਰ ਹੋ ਰਹੀ ਹੈ, ਪਰਮਾਤਮਾ ਨੂੰ ਵਿਸਾਰ ਕੇ ਹੋਰ ਦੇ ਮੋਹ ਵਿਚ ਖੁੰਝੀ ਹੋਈ ਹੈ । ਪਰਮਾਤਮਾ ਦਾ ਨਾਮ ਗੁਰੂ ਤੋਂ ਬਿਨਾ ਨਹੀਂ ਮਿਲ ਸਕਦਾ, ਤੇ ਪ੍ਰਭੂ ਦੇ ਨਾਮ ਤੋਂ ਬਿਨਾ ਮਨ ਦੀ ਭਟਕਣਾ ਦੂਰ ਨਹੀਂ ਹੁੰਦੀ । ਜਦੋਂ ਮਨੁੱਖ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ ਤਦੋਂ ਆਤਮਕ ਆਨੰਦ ਪ੍ਰਾਪਤ ਕਰਦਾ ਹੈ, ਤੇ, ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ ।੩।

ਹੇ ਪੰਡਿਤ ! ਗੁਰੂ ਦੀ ਸ਼ਰਨ ਪਿਆਂ ਸਦਾ-ਟਿਕਵੀਂ ਆਤਮਕ ਅਭੋਲਤਾ ਪੈਦਾ ਹੁੰਦੀ ਹੈ (ਇਸ ਤਰ੍ਹਾਂ) ਪਵਿਤ੍ਰ (ਹੋਇਆ) ਮਨ ਸਦਾ-ਬਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ । (ਜੀਵਨ ਦਾ ਇਹ ਰਸਤਾ) ਉਹ ਮਨੁੱਖ ਸਮਝਦਾ ਹੈ ਜੋ ਗੁਰੂ ਦੀ (ਦੱਸੀ) ਸੇਵਾ ਕਰਦਾ ਹੈ, ਗੁਰੂ ਤੋਂ ਬਿਨਾ (ਇਹ) ਰਸਤਾ ਨਹੀਂ ਲੱਭਦਾ । ਜਿਸ ਮਨੁੱਖ ਦੇ ਮਨ ਵਿਚ ਲੋਭ (ਦੀ ਲਾਹਿਰ) ਜ਼ੋਰ ਪਾ ਰਹੀ ਹੋਵੇ, ਇਹ ਰਸਮੀ ਧਾਰਮਿਕ ਕੰਮ ਕਰਨ ਦਾ ਉਸ ਨੂੰ ਕੋਈ (ਆਤਮਕ) ਲਾਭ ਨਹੀਂ ਹੋ ਸਕਦਾ । (ਮਾਇਆ ਦੀ ਸ਼ਾਤਰ) ਝੂਠ ਬੋਲ ਬੋਲ ਕੇ ਉਹ ਮਨੁੱਖ (ਆਤਮਕ ਮੋਤ ਲਿਆਉਣ ਵਾਲਾ ਇਹ ਝੂਠ-ਰੂਪ) ਜ਼ਹਿਰ ਖਾਂਦਾ ਰਹਿੰਦਾ ਹੈ ।੪।

ਹੇ ਪੰਡਿਤ ! ਜੇ ਦਹੀਂ ਰਿੜਕੀਏ ਤਾਂ ਉਸ ਵਿਚੋਂ ਮੱਖਣ ਨਿਕਲਦਾ ਹੈ, ਪਰ ਜੇ ਪਾਣੀ ਰਿੜਕੀਏ, ਤਾਂ ਪਾਣੀ ਹੀ ਵੇਖਣ ਵਿਚ ਆਉਂਦਾ ਹੈ । ਇਹ (ਮਾਇਆ-ਮੋਹਿਆ) ਜਗਤ (ਪਾਣੀ ਰਿੜਕ ਰਿੜਕ ਕੇ) ਇਹ ਪਾਣੀ ਹੀ ਹਾਸਲ ਕਰਦਾ ਹੈ । ਹੇ ਭਾਈ ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਾਇਆ ਦੀ) ਭਟਕਣਾ ਵਿਚ ਹੀ ਸੁਆਰ ਹੋਈਦਾ ਹੈ, ਘਟ ਘਟ ਵਿਚ ਵਿਆਪਕ ਅਲੱਖ ਪਰਮਾਤਮਾ ਤੋਂ ਖੁੰਝੇ ਰਹੀਦਾ ਹੈ ।੫।

ਹੇ ਭਾਈ ! ਇਹ ਜਗਤ ਸੂਤਰ ਦਾ ਧਾਗਾ (ਸਮਝ ਲਵੋ, ਜਿਵੇਂ ਧਾਗੇ ਨੂੰ ਗੰਢਾਂ ਪਈਆਂ ਹੋਈਆਂ ਹੋਣ, ਸੰਸਾਰਕ ਜੀਵਾਂ ਨੂੰ) ਮਾਇਆ ਦੇ ਮੋਹ ਦੀਆਂ ਦਸੀਂ ਪਾਸੀਂ ਗੰਢਾਂ ਪਈਆਂ ਹੋਈਆਂ ਹਨ (ਭਾਵ, ਮੋਹ ਵਿਚ ਫਸੇ ਜੀਵ ਦਸੀਂ ਪਾਸੀਂ ਖਿੱਚੇ ਜਾ ਰਹੇ ਹਨ) । (ਅਨੇਕਾਂ ਜੀਵ ਇਹ ਰਸਮੀ ਧਾਰਮਿਕ) ਕਰਮ ਕਰ ਕਰ ਕੇ ਹਾਰ ਗਏ, ਪਰ ਗੁਰੂ ਦੀ

ਸਰਨ ਪੈਣ ਤੋਂ ਬਿਨਾ ਮੋਹ ਦੀ ਗੰਢ ਖੁਲ੍ਹਦੀ ਨਹੀਂ । ਹੇ ਭਾਈ ! ਇਹ ਜਗਤ (ਰਸਮੀ ਧਾਰਮਿਕ ਕਰਮ ਕਰਦਾ ਹੋਇਆ ਭੀ ਮੋਹ ਦੀ) ਭਟਕਣਾ ਵਿਚ ਇਤਨਾ ਖੁੰਝਿਆ ਹੋਇਆ ਹੈ ਕਿ ਬਿਆਨ ਨਹੀਂ ਕੀਤਾ ਜਾ ਸਕਦਾ । ੬।

ਹੇ ਪੰਡਿਤ ! ਜੇ ਗੁਰੂ ਮਿਲ ਪਏ ਤਾਂ ਪਰਮਾਤਮਾ ਦਾ ਡਰ-ਅਦਬ ਮਨ ਵਿਚ ਵੱਸ ਪੈਂਦਾ ਹੈ । ਉਸ ਡਰ-ਅਦਬ ਵਿਚ ਰਹਿ ਕੇ (ਮਾਇਆ ਦੇ ਮੋਹ ਵਲੋਂ) ਮਰਨਾ (ਜੀਵ ਦੇ ਮਸਤਕ ਉਤੇ ਕੀਤੇ ਕਰਮਾਂ ਦਾ ਐਸਾ) ਲੇਖ (ਹੈ ਜੋ ਇਸ ਨੂੰ ਅਟੱਲ) (ਜੀਵਨ ਦੇਂਦਾ) ਹੈ । ਹੇ ਭਾਈ ! ਤੀਰਥ ਇਸ਼ਨਾਨ ਦਾਨ-ਪੁੰਨ ਤੇ ਹੋਰ ਚੰਗਿਆਈਆਂ ਪਰਮਾਤਮਾ ਦਾ ਨਾਮ ਹੀ ਹੈ, ਪਰਮਾਤਮਾ ਦੇ ਨਾਮ ਨੂੰ ਹੀ ਉਸ ਦੀ ਹਜ਼ੂਰੀ ਵਿਚ ਵਿਸ਼ੇਸ਼ਤਾ ਮਿਲਦੀ ਹੈ । (ਮਾਇਆ ਵਿਚ ਮਸਤ ਮਨ-ਹਾਖੀ ਨੂੰ ਸਿੱਧੇ ਰਸਤੇ ਤੋਰਨ ਵਾਸਤੇ) ਗੁਰੂ (ਦਾ ਸ਼ਬਦ) ਕੰਡਾ ਹੈ, ਗੁਰੂ ਨੇ ਹੀ ਪਰਮਾਤਮਾ ਦਾ ਨਾਮ ਮਨੁੱਖ ਨੂੰ ਦਿੱਤਾ ਕਰਾਇਆ ਹੈ । (ਗੁਰੂ ਦੀ ਮੋਹਰ ਨਾਲ ਜਦੋਂ ਨਾਮ) ਮਨ ਵਿਚ ਵੱਸਦਾ ਹੈ, ਤਾਂ ਧਾਰਮਿਕ ਵਿਖਾਵਾ ਮੁੱਕ ਜਾਂਦਾ ਹੈ । ੭।

ਹੇ ਭਾਈ ! ਇਹ ਮਨੁੱਖਾ ਸਰੀਰ ਪਰਮਾਤਮਾ-ਸਰਾਫ ਦਾ ਦਿੱਤਾ ਹੋਇਆ ਇਕ ਹੱਟ ਹੈ ਜਿਸ ਵਿਚ ਕਦੇ ਨਾਂਹ ਮੁਕਣ ਵਾਲਾ ਨਾਮ-ਸੌਦਾ ਕਰਨਾ ਹੈ । ਉਹੀ ਜੀਵ-ਵਪਾਰੀ ਇਸ ਸੌਦੇ ਨੂੰ (ਆਪਣੇ ਸਰੀਰ-ਹੱਟ ਵਿਚ) ਦਿੱਤਾ ਨਾਲ ਵਣਜਦਾ ਹੈ ਜੇਹੜਾ ਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ । ਹੇ ਨਾਨਕ ! ਉਹ ਜੀਵ-ਵਪਾਰੀ ਭਾਗਾਂ ਵਾਲਾ ਹੈ ਜੋ ਸਾਧ ਸੰਗਤਿ ਵਿਚ (ਰਹਿ ਕੇ) ਇਹ ਵਪਾਰ ਕਰਦਾ ਹੈ । ੮।

ਸੋਰਠਿ ਮਹਲਾ ੧ ॥ ਜਿਨ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ ਕੇ ਸਾਥ ਤਰੇ ॥ ਤਿਨ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੁਝੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥ ੧ ॥ ਭੀ ਤੂ ਹੈ ਸਾਲਾਹਣਾ ਪਿਆਰੇ ਭੀ ਤੇਰੀ ਸਾਲਾਹ ॥ ਵਿਣੁ ਬੇਹਿਬ ਭੈ ਡੁਬੀਐ ਪਿਆਰੇ ਕੰਧੀ ਪਾਇ ਕਹਾਹ ॥ ੧ ॥ ਰਹਾਉ ॥ ਸਾਲਾਹੀ ਸਾਲਾਹਣਾ ਪਿਆਰੇ ਦੂਜਾ ਅਵਰੁ ਨ ਕੋਇ ॥ ਮੇਰੇ ਪ੍ਰਭ ਸਾਲਾਹਨਿ ਸੇ ਭਲੇ ਪਿਆਰੇ ਸਬਦਿ ਰਤੇ ਰੰਗੁ ਹੋਇ ॥ ਤਿਸ ਕੀ ਸੰਗਤਿ ਜੇ ਮਿਲੈ ਪਿਆਰੇ ਰਸੁ ਲੈ ਤਤੁ ਵਿਲੋਇ ॥ ੨ ॥ ਪਤਿ ਪਰਵਾਨਾ ਸਾਚ ਕਾ ਪਿਆਰੇ ਨਾਮੁ ਸਚਾ ਨੀਸਾਣੁ ॥ ਆਇਆ ਲਿਖਿ ਲੈ ਜਾਵਣਾ ਪਿਆਰੇ ਹੁਕਮੀ ਹੁਕਮੁ ਪਛਾਣੁ ॥ ਗੁਰ ਬਿਨੁ ਹੁਕਮੁ ਨ ਬੁਝੀਐ ਪਿਆਰੇ ਸਾਚੇ ਸਾਚਾ ਤਾਣੁ ॥ ੩ ॥ ਹੁਕਮੈ ਅੰਦਰਿ ਨਿੰਮਿਆ ਪਿਆਰੇ ਹੁਕਮੈ ਉਦਰ ਮਝਾਰਿ ॥ ਹੁਕਮੈ ਅੰਦਰਿ ਜੰਮਿਆ

ਪਿਆਰੇ ਉਧਉ ਸਿਰ ਕੈ ਭਾਰਿ॥ ਗੁਰਮੁਖਿ ਦਰਗਹ ਜਾਣੀਐ ਪਿਆਰੇ ਚਲੈ
ਕਾਰਜ ਸਾਰਿ ॥ ੪ ॥ ਹੁਕਮੈ ਅੰਦਰਿ ਆਇਆ ਪਿਆਰੇ ਹੁਕਮੇ ਜਾਵੈ
ਜਾਇ ॥ ਹੁਕਮੇ ਬੰਨ੍ਹ ਚਲਾਈਐ ਪਿਆਰੇ ਮਨਮੁਖਿ ਲਹੈ ਸਜਾਇ ॥ ਹੁਕਮੇ
ਸਬਦਿ ਪਛਾਣੀਐ ਪਿਆਰੇ ਦਰਗਹ ਪੈਧਾ ਜਾਇ ॥ ੫ ॥ ਹੁਕਮੇ ਗਣਤ
ਗਣਾਈਐ ਪਿਆਰੇ ਹੁਕਮੇ ਹਉਮੈ ਦੋਇ ॥ ਹੁਕਮੇ ਭਵੈ ਭਵਾਈਐ ਪਿਆਰੇ
ਅਵਗਣਿ ਮੁਠੀ ਰੋਇ ॥ ਹੁਕਮੁ ਸਿਵਾਪੈ ਸਾਹ ਕਾ ਪਿਆਰੇ ਸਚੁ ਮਿਲੈ
ਵਡਿਆਈ ਹੋਇ ॥ ੬ ॥ ਆਖਣਿ ਅਉਖਾ ਆਖੀਐ ਪਿਆਰੇ ਕਿਉ ਸੁਣੀਐ
ਸਚੁ ਨਾਉ ॥ ਜਿਨੀ ਸੋ ਸਾਲਾਹਿਆ ਪਿਆਰੇ ਹਉ ਤਿਨ ਬਲਿਹਾਰੈ ਜਾਉ ॥
ਨਾਉ ਮਿਲੈ ਸੰਤੋਖੀਆ ਪਿਆਰੇ ਨਦਰੀ ਮੇਲਿ ਮਿਲਾਉ ॥ ੭ ॥ ਕਾਇਆ
ਕਾਗਦੁ ਜੇ ਥੀਐ ਪਿਆਰੇ ਮਨੁ ਮਸਵਾਣੀ ਧਾਰਿ ॥ ਲਲਤਾ ਲੇਖਣਿ ਸਚ
ਕੀ ਪਿਆਰੇ ਹਰਿ ਗੁਣ ਲਿਖਹੁ ਵੀਚਾਰਿ ॥ ਧਨੁ ਲੇਖਾਰੀ ਨਾਨਕਾ
ਪਿਆਰੇ ਸਾਚੁ ਲਿਖੈ ਉਰਿ ਧਾਰਿ ॥ ੮ ॥ ੩ ॥ [ਪੰਨਾ ੬੩੬]

ਪਦ ਅਰਥ :- ਸਾਬ- [ਸਾਰਥ] ਕਾਫਲੇ, ਸੰਗੀ ਸਾਥੀ। ਠਾਕ-ਰੋਕ। ਰਸਨ-
ਜੀਭ (ਨਾਲ)। ਅੰਮ੍ਰਿਤ ਹਰੇ-ਹਰੀ ਦਾ ਨਾਮ-ਅੰਮ੍ਰਿਤ। ਭਾਰੇ-ਪਾਪਾਂ ਦੇ ਭਾਰ ਨਾਲ
ਲੱਦੇ ਹੋਏ। ੧।

ਭੀ-ਸਦਾ ਹੀ। ਤੂ ਹੈ-ਤੈਨੂੰ ਹੀ। ਪਿਆਰੇ-ਹੇ ਸੱਜਣ-ਪ੍ਰਭੂ! ਸਾਲਾਹ-ਸਿਫਤਿ
ਸਾਲਾਹ। ਬੋਹਿਥ-ਜਹਾਜ਼ (ਨਾਮ ਦਾ)। ਭੈ-ਭਉ (-ਸਾਗਰ) ਵਿਚ। ਕੰਧੀ-ਕੰਵਾ।
ਕਹਾਹ-ਕਿਥੇ? ੧। ਰਹਾਉ।

ਸਾਲਾਹੀ-ਸਾਲਾਹਣ-ਜੋਗ ਹਰੀ। ਸਾਲਾਹਨਿ-(ਜੋਗ ਬੰਦੇ) ਸਾਲਾਹੁੰਦੇ ਹਨ।
ਸਬਦਿ-ਗੁਰੂ ਦੇ ਸ਼ਬਦ ਵਿਚ। ਰਸੁ ਲੈ-ਨਾਮ-ਅੰਮ੍ਰਿਤ ਚੱਖਦਾ ਹੈ। ਵਿਲੋਇ-(ਨਾਮ-
ਦੁੱਧ ਨੂੰ) ਰਿੜਕ ਕੇ। ਤਤੁ-ਜਗਤ ਦਾ ਮੂਲ-ਪ੍ਰਭੂ। ੨।

ਤਤਿ-ਖਸਮ-ਪ੍ਰਭੂ। ਪਰਵਾਨਾ-ਰਾਹਦਾਰੀ। ਸਾਚ ਕਾ-ਸਦਾ ਥਿਰ ਰਹਿਣ ਵਾਲੇ
ਪ੍ਰਭੂ-ਨਾਮ ਦਾ। ਸਚਾ-ਸਦਾ ਥਿਰ ਰਹਿਣ ਵਾਲਾ। ਨੀਸਾਣੁ-ਮੋਹਰ। ਹੁਕਮੀ ਹੁਕਮੁ-
ਪਰਮਾਤਮਾ ਦੇ ਹੁਕਮ ਨੂੰ। ਤਾਣੁ-ਬਲ, ਤਾਕਤ। ੩।

ਨਿੰਮਿਆ-ਮਾਂ ਦੇ ਪੇਟ ਵਿਚ ਟਿਕਿਆ। ਉਦਰ ਮਝਾਰਿ-ਪੇਟ ਵਿਚ। ਉਧਉ-
ਪੁੱਠਾ, ਉਲਟਾ। ਕਾਰਜ-ਜਨਮ-ਮਨੋਰਥ, ਉਹ ਕੰਮ ਜਿਸ ਦੇ ਕਰਨ ਵਾਸਤੇ ਜਗਤ
ਵਿਚ ਆਇਆ। ਸਾਰਿ-ਸੰਭਾਲ ਕੇ, ਸਵਾਰ ਕੇ। ੪।

ਜਾਵੈ ਜਾਇ-ਚਲਾ ਜਾਂਦਾ ਹੈ। ਬੰਨ੍ਹ-ਬੰਨ੍ਹ ਕੇ। ਸਬਦਿ-ਸ਼ਬਦ ਦੀ ਰਾਹੀਂ। ੫।

ਗਣਤ ਗਣਾਈਐ—ਗਿਣਤੀਆਂ ਗਿਣਦਾ ਹੈ। ਦੇਇ—ਦੈਤ, ਮੇਰ-ਤੇਰ। ਭਵੈ—
ਭਟਕਦਾ ਹੈ। ਭਵਾਈਐ—ਭਟਕਣਾ ਵਿਚ ਪਾਇਆ ਜਾਂਦਾ ਹੈ। ਅਵਗਣਿ—ਔਗਣ ਦੀ
ਰਾਹੀਂ। ਮੁਠੀ—ਲੁੱਟੀ ਹੋਈ, ਠੱਗੀ ਹੋਈ। ਹੋਇ—ਹੋਂਦੀ ਹੈ (ਲੋਕਾਈ)। ੬।

ਆਖਣਿ—ਆਖਣ ਵਿਚ। ਸੰਤੋਖੀਆਂ—ਮੈਂਨੂੰ ਸੰਤੋਖ ਆ ਜਾਏ। ਮਿਲਾਉ—ਮਿਲਾਉ
ਮੈਂ ਮਿਲ ਜਾਵਾਂ। ੭।

ਕਾਇਆ—ਸਰੀਰ। ਮਸਵਾਣੀ—ਸਿਆਹੀ ਦੀ ਦਵਾਤ। ਲਲਤਾ—ਜੀਭ। ਲੇਖਣਿ
—ਕਲਮ। ਧਨ—[ਬਾਧ] ਭਾਗਾਂ ਵਾਲਾ। ਉਰਿ—ਹਿਰਦੇ ਵਿਚ। ਧਾਰਿ—ਧਾਰ ਕੇ, ਟਿਕਾ
ਕੇ। ੮।

ਅਰਥ :—ਹੇ ਸੱਜਣ-ਪ੍ਰਭੂ ! ਸਦਾ ਤੈਨੂੰ ਹੀ ਸਾਲਾਹਣਾ ਚਾਹੀਦਾ ਹੈ, ਸਦਾ ਤੇਰੀ
ਹੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ। (ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਣ
ਵਾਸਤੇ ਤੇਰੀ ਸਿਫਤਿ ਸਾਲਾਹ ਜੀਵਾਂ ਵਾਸਤੇ ਜਹਾਜ਼ ਹੈ, ਇਸ) ਜਹਾਜ਼ ਤੋਂ ਬਿਨਾ
ਭਉ-ਸਾਗਰ ਵਿਚ ਡੁੱਬ ਜਾਈਦਾ ਹੈ। (ਕੋਈ ਭੀ ਜੀਵ ਸਮੁੰਦਰ ਦਾ) ਪਾਦਲਾ ਕੰਢਾ ਲੱਭ
ਨਹੀਂ ਸਕਦਾ। ੧। ਰਹਾਉ।

ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ ! ਉਹਨਾਂ ਦੇ
ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ
ਚੱਖਦੀ ਹੈ ਉਹਨਾਂ ਦੇ (ਜੀਵਨ-ਸਫਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ
ਪੈਂਦੀ। ਹੇ ਸੱਜਣ ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ
ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ।
ਪਰ ਜਦੋਂ ਪਰਮਾਤਮਾ ਮੋਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ
ਲੈਂਦਾ ਹੈ। ੧।

ਹੇ ਸੱਜਣ ! ਸਾਲਾਹਣ-ਜੋਗ ਪਰਮਾਤਮਾ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ
ਹੈ, ਉਸ ਵਰਗਾ ਹੋਰ ਕੋਈ ਨਹੀਂ ਹੈ। ਜੇਹੜੇ ਬੰਦੇ ਪਿਆਰੇ ਪ੍ਰਭੂ ਦੀ ਸਿਫਤਿ ਸਾਲਾਹ
ਕਰਦੇ ਹਨ ਉਹ ਭਾਗਾਂ ਵਾਲੇ ਹਨ। ਗੁਰੂ ਦੇ ਸ਼ਬਦ ਵਿਚ ਡੂੰਘੀ ਲਗਨ ਰੱਖਣ ਵਾਲੇ
ਬੰਦੇ ਨੂੰ ਪਰਮਾਤਮਾ ਦਾ ਪ੍ਰੇਮ-ਰੰਗ ਚੜ੍ਹਦਾ ਹੈ। ਅਜੇਹੇ ਬੰਦੇ ਦੀ ਸੰਗਤਿ ਜੋ (ਕਿਸੇ ਨੂੰ)
ਪ੍ਰਾਪਤ ਹੋ ਜਾਏ ਤਾਂ ਉਹ ਹਰੀ-ਨਾਮ ਦਾ ਰਸ ਲੈਂਦਾ ਹੈ ਤੇ (ਨਾਮ-ਦੁੱਧ ਨੂੰ) ਰਿੜਕ ਕੇ
ਉਹ ਜਗਤ ਮੂਲ-ਪ੍ਰਭੂ ਨੂੰ ਮਿਲ ਪੈਂਦਾ ਹੈ। ੨।

ਹੇ ਭਾਈ ! ਸਦਾ ਬਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਭੂ-ਪਤੀ ਨੂੰ ਮਿਲਣ ਵਾਸਤੇ
(ਇਸ ਜੀਵਨ ਸਫਰ ਵਿਚ) ਰਾਹਦਾਰੀ ਹੈ, ਇਹ ਨਾਮ ਸਦਾ-ਬਿਰ ਰਹਿਣ ਵਾਲੀ ਮੋਹਰ
ਹੈ। (ਪ੍ਰਭੂ ਦਾ ਇਹੀ ਹੁਕਮ ਹੈ ਕਿ) ਜਗਤ ਵਿਚ ਜੋ ਭੀ ਆਇਆ ਹੈ ਉਸ ਨੇ (ਪ੍ਰਭੂ

ਨੂੰ ਮਿਲਣ ਵਾਸਤੇ, ਇਹ ਨਾਮ-ਰੂਪ ਰਾਹਦਾਰੀ) ਲਿਖ ਕੇ ਆਪਣੇ ਨਾਲ ਲੈ ਜਾਣੀ ਹੈ।
ਹੇ ਭਾਈ ! ਪ੍ਰਭੂ ਦੇ ਇਸ ਹੁਕਮ ਨੂੰ ਸਮਝ (ਪਰ ਇਸ ਹੁਕਮ ਨੂੰ ਸਮਝਣ ਲਈ ਗੁਰੂ ਦੀ
ਸ਼ਰਨ ਪੈਣਾ ਪਏਗਾ) ਗੁਰੂ ਤੋਂ ਬਿਨਾ ਪ੍ਰਭੂ ਦਾ ਹੁਕਮ ਸਮਝਿਆ ਨਹੀਂ ਜਾ ਸਕਦਾ।
ਹੇ ਭਾਈ ! (ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈ ਕੇ ਸਮਝ ਲੈਂਦਾ ਹੈ, ਵਿਕਾਰਾਂ ਦਾ ਟਾਕਰਾ
ਕਰਨ ਲਈ ਉਸ ਨੂੰ) ਸਦਾ-ਬਿਰ ਪ੍ਰਭੂ ਦਾ ਸਦਾ-ਬਿਰ ਬਲ ਹਾਸਲ ਹੋ ਜਾਂਦਾ ਹੈ। ੩।

ਹੇ ਭਾਈ ! ਜੀਵ ਪਰਮਾਤਮਾ ਦੇ ਹੁਕਮ ਅਨੁਸਾਰ (ਪਹਿਲਾਂ) ਮਾਤਾ ਦੇ ਗਰਭ
ਵਿਚ ਟਿਕਦਾ ਹੈ, ਤੇ ਮਾਂ ਦੇ ਖੇਟ ਵਿਚ (ਦਸ ਮਹੀਨੇ ਨਿਵਾਸ ਰੱਖਦਾ ਹੈ)। ਪੁੱਠਾ ਸਿਰ
ਭਾਰ ਰਹਿ ਕੇ ਪ੍ਰਭੂ ਦੇ ਹੁਕਮ ਅਨੁਸਾਰ ਹੀ (ਫਿਰ) ਜਨਮ ਲੈਂਦਾ ਹੈ। (ਕਿਸੇ ਖਾਸ
ਜੀਵਨ-ਮਨੋਰਥ ਵਾਸਤੇ ਜੀਵ ਜਗਤ ਵਿਚ ਆਉਂਦਾ ਹੈ) ਜੋ ਜੀਵ ਗੁਰੂ ਦੀ ਸ਼ਰਨ ਪੈ
ਕੇ ਜੀਵਨ-ਮਨੋਰਥ ਨੂੰ ਸਵਾਰ ਕੇ ਇਥੋਂ ਜਾਂਦਾ ਹੈ ਉਹ ਪਰਮਾਤਮਾ ਦੀ ਹਜ਼ੂਰੀ ਵਿਚ
ਆਦਰ ਪਾਂਦਾ ਹੈ। ੪।

ਹੇ ਸੱਜਣ ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜੀਵ ਜਗਤ ਵਿਚ ਆਉਂਦਾ
ਹੈ, ਰਜ਼ਾ ਅਨੁਸਾਰ ਹੀ ਇਥੋਂ ਚਲਾ ਜਾਂਦਾ ਹੈ। ਜੇਹੜਾ ਮਨੁੱਖ ਆਪਣੇ ਮਨ ਦੇ ਪਿਛੇ
ਤੁਰਦਾ ਹੈ (ਤੇ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ) ਉਸ ਨੂੰ ਪ੍ਰਭੂ ਦੀ ਰਜ਼ਾ ਅਨੁਸਾਰ
ਹੀ ਬੰਨ੍ਹ ਕੇ (ਭਾਵ, ਜੇਹੇ ਜੇਹੀ) ਇਥੋਂ ਤੋਰਿਆ ਜਾਂਦਾ ਹੈ (ਕਿਉਂਕਿ ਮੋਹ ਦੇ ਕਾਰਨ ਉਹ
ਇਸ ਮਾਇਆ ਨੂੰ ਛੱਡਣਾ ਨਹੀਂ ਚਾਹੁੰਦਾ)। ਪਰਮਾਤਮਾ ਦੀ ਰਜ਼ਾ ਅਨੁਸਾਰ ਹੀ ਜਿਸ
ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਜਨਮ-ਮਨੋਰਥ ਨੂੰ) ਪਛਾਣ ਲਿਆ ਹੈ ਉਹ ਪਰਮਾਤਮਾ
ਦੀ ਹਜ਼ੂਰੀ ਵਿਚ ਆਦਰ ਨਾਲ ਜਾਂਦਾ ਹੈ। ੫।

ਹੇ ਭਾਈ ! ਪਰਮਾਤਮਾ ਦੀ ਰਜ਼ਾ ਅਨੁਸਾਰ ਹੀ (ਕਿਤੇ) ਮਾਇਆ ਦੀ ਸੋਚ ਸੋਚੀ
ਜਾ ਰਹੀ ਹੈ, ਪ੍ਰਭੂ ਦੀ ਰਜ਼ਾ ਵਿਚ ਹੀ ਕਿਤੇ ਹਉਮੈ ਹੈ ਕਿਤੇ ਦ੍ਰਿੜ ਹੈ। ਪ੍ਰਭੂ ਦੀ ਰਜ਼ਾ
ਅਨੁਸਾਰ ਹੀ (ਕਿਤੇ ਕੋਈ ਮਾਇਆ ਦੀ ਖ਼ਾਤਰ) ਭਟਕ ਰਿਹਾ ਹੈ, (ਕਿਤੇ ਕੋਈ) ਜਨਮ
ਮਰਨ ਦੇ ਗੋੜ ਵਿਚ ਪਾਇਆ ਜਾ ਰਿਹਾ ਹੈ, ਕਿਤੇ ਪਾਪ ਦੀ ਠੱਗੀ ਹੋਈ ਲੋਕਾਈ
(ਆਪਣੇ ਦੁੱਖ) ਰੋ ਰਹੀ ਹੈ।

ਜਿਸ ਮਨੁੱਖ ਨੂੰ ਸ਼ਾਹ-ਪ੍ਰਭੂ ਦੀ ਰਜ਼ਾ ਦੀ ਸਮਝ ਆ ਜਾਂਦੀ ਹੈ, ਉਸ ਨੂੰ ਸਦਾ ਬਿਰ
ਰਹਿਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਵਡਿਆਈ ਹੁੰਦੀ
ਹੈ। ੬।

ਹੇ ਭਾਈ ! (ਜਗਤ ਵਿਚ ਮਾਇਆ ਦਾ ਪ੍ਰਭਾਵ ਇਤਨਾ ਹੈ ਕਿ) ਪਰਮਾਤਮਾ ਦਾ
ਸਦਾ ਬਿਰ ਰਹਿਣ ਵਾਲਾ ਨਾਮ ਸਿਮਰਨਾ ਬੜਾ ਕਠਨ ਹੋ ਰਿਹਾ ਹੈ, ਨਾਂਹ ਹੀ ਪ੍ਰਭੂ-
ਨਾਮ ਸੁਣਿਆ ਜਾ ਰਿਹਾ ਹੈ (ਮਾਇਆ ਦੇ ਪ੍ਰਭਾਵ ਹੇਠ ਜੀਵ ਨਾਮ ਨਹੀਂ ਸਿਮਰਦੇ, ਨਾਮ

ਨਹੀਂ ਸੁਣਦੇ) । ਹੇ ਭਾਈ ! ਮੈਂ ਉਹਨਾਂ ਬੰਦਿਆਂ ਤੋਂ ਕੁਰਬਾਨ ਜਾਂਦਾ ਹਾਂ ਜਿਨ੍ਹਾਂ ਨੇ ਪ੍ਰਭੂ ਦੀ ਸਿਫਤਿ ਸਾਲਾਹ ਕੀਤੀ ਹੈ । (ਮੇਰੀ ਇਹੀ ਅਰਦਾਸ ਹੈ ਕਿ ਉਹਨਾਂ ਦੀ ਸੰਗਤਿ ਵਿਚ) ਮੈਨੂੰ ਭੀ ਨਾਮ ਮਿਲੇ ਤੇ ਮੇਰਾ ਜੀਵਨ ਸੰਤੋਖੀ ਹੋ ਜਾਏ, ਮੇਰਹ ਦੀ ਨਜ਼ਰ ਵਾਲੇ ਪ੍ਰਭੂ ਦੇ ਚਰਨਾਂ ਵਿਚ ਮੈਂ ਜੁੜਿਆ ਰਹਾਂ । ੭ ।

ਹੇ ਭਾਈ ! ਜੇ ਸਾਡਾ ਸਰੀਰ ਕਾਗਜ਼ ਬਣ ਜਾਏ, ਜੇ ਮਨ ਨੂੰ ਸਿਆਹੀ ਦੀ ਦਵਾਤ ਬਣਾ ਲਈਏ, ਜੇ ਸਾਡੀ ਜੀਭ ਪ੍ਰਭੂ ਦੀ ਸਿਫਤਿ ਸਾਲਾਹ ਲਿਖਣ ਲਈ ਕਲਮ ਬਣ ਜਾਏ, ਤਾਂ, ਹੇ ਭਾਈ ! (ਸੁਭਾਗਤਾ ਇਸੇ ਗੱਲ ਵਿਚ ਹੈ ਕਿ) ਪਰਮਾਤਮਾ ਦੇ ਗੁਣਾਂ ਨੂੰ ਆਪਣੇ ਸੋਚ-ਮੰਦਰ ਵਿਚ ਲਿਆ ਕੇ (ਆਪਣੇ ਅੰਦਰ) ਉੱਕਰਦੇ ਚੱਲੋ । ਹੇ ਨਾਨਕ ! ਉਹ ਲਿਖਾਰੀ ਭਾਗਾਂ ਵਾਲਾ ਹੈ ਜੋ ਸਦਾ ਥਿਰ ਵਾਲੇ ਪ੍ਰਭੂ ਦੇ ਨਾਮ ਨੂੰ ਹਿਰਦੇ ਵਿਚ ਟਿਕਾ ਕੇ (ਆਪਣੇ ਅੰਦਰ) ਉੱਕਰ ਲੈਂਦਾ ਹੈ । ੮ । ੩ ।

ਸੋਰਠਿ ਮਹਲਾ ੧ ਪਹਿਲਾ ਦੁਤੁਕੀ ॥ ਤੂ ਗੁਣ ਦਾਤੋ ਨਿਰਮਲੋ
ਭਾਈ ਨਿਰਮਲੁ ਨਾ ਮਨੁ ਹੋਇ ॥ ਹਮ ਅਪਰਾਧੀ ਨਿਰਗੁਣੇ ਭਾਈ ਜੁਝ
ਹੀ ਤੇ ਗੁਣੁ ਸੋਇ ॥ ੧ ॥ ਮੇਰੇ ਪ੍ਰੀਤਮਾ ਤੂ ਕਰਤਾ ਕਰਿ ਵੇਖੁ ॥ ਹਉ ਪਾਪੀ
ਪਾਖੰਡੀਆ ਭਾਈ ਮਨਿ ਤਨਿ ਨਾਮ ਵਿਸੇਖੁ ॥ ਰਹਾਉ ॥ ਬਿਖੁ ਮਾਇਆ
ਚਿਤੁ ਮੋਹਿਆ ਭਾਈ ਚਤੁਰਾਈ ਪਤਿ ਖੋਇ ॥ ਚਿਤ ਮਹਿ ਠਾਕੁਰੁ ਸਚਿ
ਵਸੈ ਭਾਈ ਜੇ ਗੁਰ ਗਿਆਨੁ ਸਮੋਇ ॥ ੨ ॥ ਰੂੜੈ ਰੂੜੈ ਆਖੀਐ ਭਾਈ
ਰੂੜੈ ਲਾਲ ਚਲੂਲੁ ॥ ਜੇ ਮਨੁ ਹਰਿ ਸਿਉ ਬੈਰਾਗੀਐ ਭਾਈ ਦਰਿ ਘਰਿ
ਸਾਚੁ ਅਭੂਲੁ ॥੩॥ ਪਾਤਾਲੀ ਆਕਾਸਿ ਤੂ ਭਾਈ ਘਰਿ ਘਰਿ ਤੂ ਗੁਣ
ਗਿਆਨੁ ॥ ਗੁਰ ਮਿਲਿਐ ਸੁਖੁ ਪਾਇਆ ਭਾਈ ਚੂਕਾ ਮਨਹੁ ਗੁਮਾਨੁ ॥
੪ ॥ ਜਲਿ ਮਲਿ ਕਾਇਆ ਮਾਜੀਐ ਭਾਈ ਭੀ ਮੈਲਾ ਤਨੁ ਹੋਇ ॥
ਗਿਆਨਿ ਮਹਾ ਰਸਿ ਨਾਈਐ ਭਾਈ ਮਨੁ ਤਨੁ ਨਿਰਮਲੁ ਹੋਇ ॥ ੫ ॥
ਦੇਵੀ ਦੇਵਾ ਪੂਜੀਐ ਭਾਈ ਕਿਆ ਮਾਗਉ ਕਿਆ ਦੇਹਿ ॥ ਪਾਹਣੁ ਨੀਰਿ
ਪਖਾਲੀਐ ਭਾਈ ਜਲ ਮਹਿ ਬੂਡਹਿ ਤੇਹਿ ॥ ੬ ॥ ਗੁਰ ਬਿਨੁ ਅਲਖੁ ਨ
ਲਖੀਐ ਭਾਈ ਜਗੁ ਬੂਡੈ ਪਤਿ ਖੋਇ ॥ ਮੇਰੇ ਠਾਕੁਰ ਹਾਥਿ ਵਡਾਈਆ
ਭਾਈ ਜੈ ਭਾਵੈ ਤੈ ਦੇਇ ॥ ੭ ॥ ਬਈਅਰਿ ਬੋਲੈ ਮੀਨੁਲੀ ਭਾਈ ਸਾਚੁ
ਕਹੈ ਪਿਰ ਭਾਇ ॥ ਬਿਰਹੈ ਬੇਧੀ ਸਚਿ ਵਸੀ ਭਾਈ ਅਧਿਕ ਰਹੀ ਹਰਿ
ਨਾਇ ॥ ੮ ॥ ਸਭੁ ਕੋ ਆਖੈ ਆਪਣਾ ਭਾਈ ਗੁਰ ਤੇ ਬੁਝੈ ਸੁਜਾਨੁ ॥ ਜੇ

ਬੀਧੇ ਸੇ ਉਬਰੇ ਭਾਈ ਸਬਦੁ ਸਚਾ ਨੀਸਾਨੁ ॥ ੯ ॥ ਈਧਨੁ ਅਧਿਕ
ਸਕੇਲੀਐ ਭਾਈ ਪਾਵਕੁ ਰੰਚਕ ਪਾਇ ॥ ਖਿਨੁ ਪਲੁ ਨਾਮੁ ਰਿਦੈ ਵਸੈ
ਭਾਈ ਨਾਨਕ ਮਿਲਣੁ ਸੁਭਾਇ ॥੧੦॥੪॥ [ਪੰਨਾ ੬੩੬]

ਪਦ ਅਰਥ :- ਗੁਣ ਦਾਤੋ-(ਜੀਵਾਂ ਨੂੰ) ਗੁਣਾਂ ਦੀ ਦਾਤਿ ਦੇਣ ਵਾਲਾ । ਨਿਰ-
ਗੁਣੇ-ਗੁਣ-ਹੀਨ । ਤੇ-ਤੋਂ । ਸੋਇ ਗੁਣ-ਉਹ (ਨਿਰਮਲਤਾ ਦਾ) ਗੁਣ । ੧।

ਵੇਖੁ-ਸੰਭਾਲ ਕਰ (ਮੇਰੀ) । ਹਉ-ਮੈਂ । ਭਾਈ-ਹੇ ਪ੍ਰਭੂ ! ਨਾਮ ਵਿਸੇਖੁ-ਨਾਮ
ਦੀ ਵਿਸ਼ੇਸ਼ਤਾ, ਨਾਮ ਦੀ ਮਹੱਤਤਾ । ੧ । ਰਹਾਉ ।

ਬਿਖੁ-ਜ਼ਹਰ, ਆਤਮਕ ਮੌਤ ਦਾ ਮੂਲ । ਪਤਿ-ਇੱਜ਼ਤ । ਖੋਇ-ਗਵਾ ਲੈਂਦਾ
ਹੈ । ਸਚਿ-ਸਦਾ-ਬਿਰ ਪ੍ਰਭੂ ਵਿਚ । ਸਮੋਇ-(ਮਨ ਵਿਚ) ਟਿਕੇ । ੨ ।

ਰੂੜੋ-ਸੁੰਦਰ, ਸੋਹਣਾ । ਆਖੀਐ-ਸਿਮਰਨਾ ਚਾਹੀਦਾ ਹੈ । ਬਿਰਾਗੀਐ-ਪਿਆਰ
ਕਰੇ । ਦਰਿ-ਮਨ ਦੇ ਅੰਦਰ । ਘਰਿ-ਹਿਰਦੇ ਵਿਚ । ਅਭੁਲੁ-ਅਭੁੱਲ ਪ੍ਰਭੂ (ਦਿੱਸ
ਪੈਂਦਾ ਹੈ) । ੩ ।

ਆਕਾਸਿ-ਆਕਾਸ਼ ਵਿਚ । ਘਰਿ ਘਰਿ-ਹਰੇਕ ਹਿਰਦੇ ਵਿਚ । ਗੁਣ ਗਿਆਨੁ-
ਗੁਣਾਂ ਦੀ ਜਾਣ-ਪਛਾਣ । ਮਨਹੁ-ਮਨ ਤੋਂ । ੪ ।

ਜਲਿ-ਜਲ ਨਾਲ । ਮਲਿ-ਮਲ ਕੇ । ਕਾਇਆ-ਸਰੀਰ । ਗਿਆਨਿ-ਗਿਆਨ
ਵਿਚ । ੫ ।

ਮਾਗਉ-ਮੈਂ ਮੰਗਾਂ । ਦੇਹਿ-(ਦੇਵੀ ਦੇਵਤੀ) ਦੇ ਸਕਦੇ ਹਨ । ਪਾਹਣੁ-ਪੱਥਰ ।
ਨੀਰਿ-ਪਾਣੀ ਵਿਚ । ਪਖਾਲੀਐ-ਧੋਈਏ । ਬੁਭਹਿ-ਭੁੱਬਦੇ ਹਨ । ਤੇਹਿ-ਉਹ (ਪੱਥਰ
ਦੇ ਬਣਾਏ ਹੋਏ ਦੇਵੀ ਦੇਵਤੀ) । ੬ ।

ਅਲਖੁ-ਉਹ ਪ੍ਰਭੂ ਜਿਸ ਦਾ ਸਰੂਪ ਬਿਆਨ ਨਾਂਹ ਕੀਤਾ ਜਾ ਸਕੇ । ਬੁਝੋ-
ਭੁੱਬਦਾ ਹੈ । ੭ ।

ਬਈਅਰਿ-ਇਸਤ੍ਰੀ [ਬਾਂਗਰ ਦੀ ਬੋਲੀ], ਜੀਵ-ਇਸਤ੍ਰੀ । ਪਿਰ ਭਾਇ-ਪਤੀ
ਦੇ ਪ੍ਰੇਮ ਵਿਚ । ਬਿਰਹੈ-ਤੀਬਰ ਵਿਛੋੜੇ ਨਾਲ । ਸਚਿ-ਸਦਾ-ਬਿਰ ਪ੍ਰਭੂ ਵਿਚ । ਨਾਇ-
ਨਾਮ ਵਿਚ । ੮ ।

ਸਭੁ ਕੇ-ਹਰੇਕ ਜੀਵ । ਤੇ-ਤੋਂ । ਬੀਧੇ-ਵਿੱਝ ਗਏ । ੯ ।

ਈਧਨੁ-ਬਾਲਣ । ਅਧਿਕ-ਬਹੁਤ । ਸਕੇਲੀਐ-ਇਕੱਠਾ ਕਰੀਏ । ਪਾਵਕੁ-
ਅੱਗ । ਮਿਲਣੁ-ਮਿਲਾਪ । ਸੁਭਾਇ-ਸਹਿਜੇ ਹੀ । ੧੦ ।

ਅਰਥ :- ਹੇ ਮੇਰੇ ਪ੍ਰੀਤਮ ਪ੍ਰਭੂ ! ਤੂੰ ਮੇਰਾ ਕਰਤਾਰ ਹੈਂ, ਮੈਨੂੰ ਪੈਦਾ ਕਰ ਕੇ (ਹੁਣ
ਤੂੰ ਹੀ) ਮੇਰੀ ਸੰਭਾਲ ਕਰ (ਤੇ ਮੈਨੂੰ ਵਿਕਾਰਾਂ ਤੋਂ ਬਚਾ)। ਮੈਂ ਪਾਪੀ ਹਾਂ, ਪਖੰਡੀ ਹਾਂ । ਹੇ

ਪਿਆਰੇ ! ਮੇਰੇ ਮਨ ਵਿਚ ਮੇਰੇ ਤਨ ਵਿਚ ਆਪਣੇ ਨਾਮ ਦੀ ਮਹੱਤਤਾ (ਪੈਦਾ ਕਰ) ।੧
। ਰਹਾਉ ।

ਹੇ ਪ੍ਰਭੂ ! ਤੂੰ (ਜੀਵਾਂ ਨੂੰ ਆਪਣੇ) ਗੁਣਾਂ ਦੀ ਦਾਤਿ ਦੇਣ ਵਾਲਾ ਹੈਂ, ਤੂੰ ਪਵਿਤ੍ਰ-
ਸਰੂਪ ਹੈਂ । (ਪਰ ਵਿਕਾਰਾਂ ਦੇ ਕਾਰਨ) ਸਾਡਾ ਜੀਵਾਂ ਦਾ ਮਨ ਪਵਿਤ੍ਰ ਨਹੀਂ ਹੈ । ਅਸੀਂ
ਪਾਪੀ ਹਾਂ, ਗੁਣ-ਹੀਣ ਹਾਂ । ਹੇ ਪ੍ਰਭੂ ! (ਪਵਿਤ੍ਰਤਾ ਦਾ) ਉਹ ਗੁਣ ਤੇਰੇ ਪਾਸੋਂ ਹੀ ਮਿਲ
ਸਕਦਾ ਹੈ ।੧।

ਹੇ ਪ੍ਰਭੂ ! (ਜੀਵ ਦਾ) ਚਿੱਤ ਆਤਮਕ ਮੌਤ ਲਿਆਉਣ ਵਾਲੀ ਮਾਇਆ ਵਿਚ
ਮੋਹਿਆ ਰਹਿੰਦਾ ਹੈ (ਮਾਇਆ ਰੁਚੀ ਵਾਲੀ) ਸਿਆਣਪ ਨਾਲ ਆਪਣੀ ਇੱਜ਼ਤ ਗਵਾ
ਲੈਂਦਾ ਹੈ । ਪਰ ਜੇ ਗੁਰੂ ਦਾ (ਇੱਤਾ) ਗਿਆਨ ਜੀਵ (ਦੇ ਮਨ ਵਿਚ) ਟਿਕ ਜਾਏ ਤਾਂ
ਇਸ ਦੇ ਚਿੱਤ ਵਿਚ ਠਾਠੁਰ ਵੱਸ ਪੈਂਦਾ ਹੈ, ਤਾਂ ਜੀਵ ਸਦਾ-ਬਿਰ ਪ੍ਰਭੂ ਵਿਚ ਸੁਕਿਆ
ਰਹਿੰਦਾ ਹੈ ।੨।

ਹੇ ਭਾਈ ! ਪਰਮਾਤਮਾ ਸੁੰਦਰ-ਸਰੂਪ ਹੈ, ਉਸ ਨੂੰ (ਮਾਨੋ ਪਿਆਰ ਦਾ) ਗੂੜ੍ਹਾ ਲਾਲ
ਰੰਗ ਚੜ੍ਹਿਆ ਰਹਿੰਦਾ ਹੈ, ਉਸ ਸੁੰਦਰ ਪ੍ਰਭੂ ਨੂੰ ਸਦਾ ਸਿਮਰਨਾ ਚਾਹੀਦਾ ਹੈ । ਜੇ ਜੀਵ ਦਾ
ਮਨ ਉਸ ਪਰਮਾਤਮਾ ਨਾਲ ਯੋਮ ਕਰੇ, ਤਾਂ, ਹੇ ਭਾਈ ! ਉਸ ਦੇ ਅੰਦਰ ਉਸ ਦੇ ਹਿਰਦੇ
ਵਿਚ ਉਹ ਸਦਾ-ਬਿਰ ਤੇ ਅਭੁੱਲ ਪ੍ਰਭੂ (ਪਰਗਟ ਹੋ ਜਾਂਦਾ ਹੈ) ।੩।

ਹੇ ਪ੍ਰਭੂ ! ਪਾਤਾਲਾਂ ਵਿਚ ਆਕਾਸ਼ ਵਿਚ ਹਰ ਥਾਂ (ਤੇ) ਹਰੇਕ ਦੇ ਹਿਰਦੇ ਵਿਚ ਤੂੰ
ਮੌਜੂਦ ਹੈਂ, ਆਪਣੇ ਗੁਣਾਂ ਦੀ ਜਾਣ-ਪਛਾਣ (ਗੁਰੂ ਦੀ ਰਾਹੀਂ) ਤੂੰ (ਜੀਵਾਂ ਨੂੰ) ਆਪ
ਹੀ ਦੇਂਦਾ ਹੈਂ । ਜੇ (ਜੀਵ ਨੂੰ) ਗੁਰੂ ਮਿਲ ਪਏ, ਤਾਂ (ਪ੍ਰਭੂ ਦੇ ਗੁਣਾਂ ਦੀ ਬਰਕਤਿ ਨਾਲ)
ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਜਾਂਦਾ ਹੈ, ਤੇ ਉਸ ਦੇ ਮਨ ਵਿਚੋਂ ਅਹੰਕਾਰ ਦੂਰ
ਹੋ ਜਾਂਦਾ ਹੈ ।੪।

ਹੇ ਭਾਈ ! ਜੇ ਪਾਣੀ ਨਾਲ ਮਲ ਮਲ ਕੇ ਸਰੀਰ ਨੂੰ ਮਾਂਜੀਏ ਤਾਂ ਭੀ ਸਰੀਰ
ਮੈਲਾ ਹੀ ਰਹਿੰਦਾ ਹੈ । ਪਰ ਜੇ ਪਰਮਾਤਮਾ ਦੇ ਗਿਆਨ (-ਰੂਪ ਜਲ ਵਿਚ) ਪਰਮਾਤਮਾ
ਦੇ ਨਾਮ (-ਅੰਮ੍ਰਿਤ) ਵਿਚ ਇਸ਼ਨਾਨ ਕਰੀਏ, ਤਾਂ ਮਨ ਭੀ ਪਵਿਤ੍ਰ ਤੇ ਸਰੀਰ ਭੀ
ਪਵਿਤ੍ਰ ਹੋ ਜਾਂਦਾ ਹੈ ।੫।

ਹੇ ਭਾਈ ! ਜੇ ਦੇਵੀ ਦੇਵਤਿਆਂ ਦੀਆਂ ਪੱਥਰ ਆਦਿਕ ਦੀਆਂ ਮੂਰਤੀਆਂ ਦੀ
ਪੂਜਾ ਕਰੀਏ, ਤਾਂ ਇਹ ਕੁਝ ਭੀ ਨਹੀਂ ਦੇ ਸਕਦੇ, ਮੈਂ ਇਹਨਾਂ ਪਾਸੋਂ ਕੁਝ ਭੀ ਨਹੀਂ
ਮੰਗਦਾ । ਪੱਥਰ ਨੂੰ ਪਾਣੀ ਨਾਲ ਧੋਂਦੇ ਰਹੀਏ, ਤਾਂ ਭੀ ਉਹ (ਪੱਥਰ ਦੇ ਬਣਾਏ ਹੋਏ
ਦੇਵੀ ਦੇਵਤੇ) ਪਾਣੀ ਵਿਚ ਡੁੱਬ ਜਾਂਦੇ ਹਨ (ਆਪਣੇ ਪੁਜਾਰੀਆਂ ਨੂੰ ਉਹ ਕਿਵੇਂ ਸੰਸਾਰ-
ਸਮੁੰਦਰ ਤੋਂ ਤਾਰ ਸਕਦੇ ਹਨ ?) ।੬।

ਪਰਮਾਤਮਾ ਦੀ ਹਸਤੀ ਬਿਆਨ ਤੋਂ ਪਰੇ ਹੈ ਬਿਆਨ ਨਹੀਂ ਕੀਤੀ ਜਾ ਸਕਦੀ ।
ਹੇ ਭਾਈ ! ਗੁਰੂ ਤੋਂ ਬਿਨਾ ਜਗਤ (ਵਿਕਾਰਾਂ ਵਿਚ) ਭੁੱਬਦਾ ਹੈ ਤੇ ਆਪਣੀ ਇੱਜ਼ਤ
ਗਵਾਂਦਾ ਹੈ । (ਪਰ ਜੀਵਾਂ ਦੇ ਕੀਹ ਵੱਸ ?) ਵਡਿਆਈਆਂ ਪਰਮਾਤਮਾ ਦੇ ਆਪਣੇ ਹੱਥ
ਵਿਚ ਹਨ । ਜੇ ਉਸ ਨੂੰ ਚੰਗਾ ਲੱਗਦਾ ਹੈ ਉਸ ਨੂੰ ਦੋਂਦਾ ਹੈ । ੭ ।

ਜੇਹੜੀ ਜੀਵ-ਇਸਤ੍ਰੀ, ਹੇ ਭਾਈ ! (ਪਰਮਾਤਮਾ ਦੀ ਸਿਫਤਿ ਸਾਲਾਹ ਦੇ) ਮਿੱਠੇ
ਬੋਲ ਬੋਲਦੀ ਹੈ ਸਦਾ-ਬਿਰ ਪ੍ਰਭੂ ਦਾ ਸਿਮਰਨ ਕਰਦੀ ਹੈ ਪਤੀ-ਪ੍ਰਭੂ ਦੇ ਪ੍ਰੇਮ ਵਿਚ (ਮਗਨ
ਰਹਿੰਦੀ ਹੈ), ਉਹ ਪ੍ਰਭੂ-ਪ੍ਰੇਮ ਵਿਚ ਵਿੱਝੀ ਹੋਈ ਜੀਵ-ਇਸਤ੍ਰੀ ਸਦਾ-ਬਿਰ ਪ੍ਰਭੂ ਵਿਚ
ਟਿਕੀ ਰਹਿੰਦੀ ਹੈ, ਉਹ ਬਹੁਤ ਪ੍ਰੇਮ ਕਰ ਕੇ ਪ੍ਰਭੂ ਦੇ ਨਾਮ ਵਿਚ ਜੁੜੀ ਰਹਿੰਦੀ ਹੈ । ੮ ।

ਹੇ ਭਾਈ ! ਹਰੇਕ ਜੀਵ ਮਾਇਆ ਦੀ ਅਪਣੱਤ ਦੀਆਂ ਗੱਲਾਂ ਹੀ ਕਰਦਾ ਹੈ, ਪਰ
ਜੇਹੜਾ ਮਨੁੱਖ ਗੁਰੂ ਪਾਸੋਂ (ਜੀਵਨ ਦਾ ਸਹੀ ਰਸਤਾ) ਸਮਝਦਾ ਹੈ ਉਹ ਸਿਆਣਾ ਹੋ
ਜਾਂਦਾ ਹੈ (ਉਹ ਮਾਇਆ-ਮੋਹ ਦੇ ਥਾਂ ਪਰਮਾਤਮਾ ਦੀ ਯਾਦ ਵਿਚ ਜੁੜਦਾ ਹੈ) । ਜੇਹੜੇ
ਮਨੁੱਖ ਪਰਮਾਤਮਾ ਦੇ ਪ੍ਰੇਮ ਵਿਚ ਵਿੱਝਦੇ ਹਨ ਉਹ (ਮਾਇਆ ਦੇ ਮੋਹ ਵਿਚ ਭੁੱਬਣ ਤੋਂ,
ਵਿਕਾਰਾਂ ਵਿਚ ਫਸਣ ਤੋਂ) ਬਚ ਜਾਂਦੇ ਹਨ । ਗੁਰੂ ਦਾ ਸ਼ਬਦ ਉਹਨਾਂ ਪਾਸ ਸਦਾ
ਟਿਕਿਆ ਰਹਿਣ ਵਾਲਾ ਪਰਵਾਨਾ ਹੈ । ੯ ।

ਹੇ ਭਾਈ ! ਜੇ ਬਹੁਤ ਸਾਰਾ ਬਾਲਣ ਇਕੱਠਾ ਕਰ ਲਈਏ, ਤੇ ਉਸ ਵਿਚ ਰਤਾ
ਕੁ ਅੱਗ ਪਾ ਦੇਈਏ (ਤਾਂ ਉਹ ਸਾਰਾ ਬਾਲਣ ਸੜ ਕੇ ਸੁਆਹ ਹੋ ਜਾਂਦਾ ਹੈ) । ਇਸੇ
ਤਰ੍ਹਾਂ, ਹੇ ਨਾਨਕ ! ਜੇ ਪਰਮਾਤਮਾ ਦਾ ਨਾਮ ਘੜੀ ਪਲ ਵਾਸਤੇ ਭੀ ਮਨੁੱਖ ਦੇ ਮਨ ਵਿਚ
ਵੱਸ ਪਏ (ਤਾਂ ਉਸ ਦੇ ਸਾਰੇ ਪਾਪ ਨਾਸ ਹੋ ਜਾਂਦੇ ਹਨ, ਤੇ) ਸਹਿਜੇ ਹੀ ਉਸ ਦਾ
ਮਿਲਾਪ (ਪਰਮਾਤਮਾ ਦੇ ਚਰਨਾਂ ਵਿਚ) ਹੋ ਜਾਂਦਾ ਹੈ । ੧੦ । ੪ ।

ਸੋਰਠਿ ਮਹਲਾ ੩ ਘਰੁ ੧ ਤਿਤੁਕੀ

੧ ਓ ਸਤਿਗੁਰ ਪ੍ਰਸਾਦਿ ॥ ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ
ਪੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ ਰਾਖਿ ਲਏ ਹਰਿ ਜੀਉ
ਹਰਣਾਖਸੁ ਮਾਰਿ ਪਚਾਇਆ ॥ ਗੁਰਮੁਖਾ ਨੋ ਪਰਤੀਤਿ ਹੈ ਹਰਿ ਜੀਉ
ਮਨਮੁਖ ਭਰਮਿ ਭੁਲਾਇਆ ॥ ੧ ॥ ਹਰਿ ਜੀ ਏਹ ਤੇਰੀ ਵਡਿਆਈ ॥
ਭਗਤਾ ਕੀ ਪੈਜ ਰਖੁ ਤੂ ਸੁਆਮੀ ਭਗਤ ਤੇਰੀ ਸਰਣਾਈ ॥ ਰਹਾਉ ॥
ਭਗਤਾ ਨੋ ਜਮੁ ਜੋਹਿ ਨ ਸਾਕੈ ਕਾਲੁ ਨ ਨੇੜੈ ਜਾਈ ॥ ਕੇਵਲ ਰਾਮ ਨਾਮੁ
ਮਨਿ ਵਸਿਆ ਨਾਮੇ ਹੀ ਮੁਕਤਿ ਪਾਈ ॥ ਰਿਧਿ ਸਿਧਿ ਸਭ ਭਗਤਾ ਚਰਣੀ
ਲਾਗੀ ਗੁਰ ਕੈ ਸਹਜਿ ਸੁਭਾਈ ॥ ੨ ॥ [੬੩੭]

ਨੋਟ ! ਤਿ-ਤੁਕੀ-ਤਿੰਨ ਤੁਕਾਂ ਵਾਲੀ । ਉਹ ਅਸ਼ਟਪਦੀ ਜਿਸ ਦੇ ਹਰੇਕ ਬੰਦ ਵਿਚ ਤਿੰਨ ਤੁਕਾਂ ਹਨ ।

ਪਦ ਅਰਥ:-ਹਰਿ ਜੀਉ-ਹੇ ਪ੍ਰਭੂ ਜੀ! ਧੁਰਿ-ਧੁਰ ਤੋਂ, ਸੁਰੂ ਤੋਂ, ਜਦੋਂ ਦਾ ਸੰਸਾਰ ਬਣਿਆ ਹੈ ਤਦੋਂ ਦਾ। ਪ੍ਰਹਿਲਾਦ ਜਨ-ਪ੍ਰਹਿਲਾਦ ਅਤੇ ਇਹੋ ਜਿਹੇ ਹੋਰ ਸੇਵਕ । ਮਾਰਿ-ਮਾਰ ਕੇ । ਪਚਾਇਆ-ਸੁਆਰ ਕੀਤਾ, ਤਬਾਹ ਕਰ ਦਿੱਤਾ । ਪਰਤੀਤਿ-ਸਰਧਾ । ਮਨਮੁਖ-ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ । ਭਰਮਿ-ਭਟਕਣਾ ਵਿਚ । ੧ । ਵਡਿਆਈ-ਇੱਜ਼ਤ । ਪੈਜ-ਲਾਜ । ਸੁਆਮੀ-ਹੇ ਸੁਆਮੀ ! ਰਹਾਉ ।

ਜਮੁ-ਮੌਤ, ਮੌਤ ਦਾ ਡਰ । ਜੋਹਿ ਨ ਸਾਕੈ-ਤੱਕ ਨਹੀਂ ਸਕਦਾ । ਕਾਲੁ-ਮੌਤ ਦਾ ਡਰ । ਮਨਿ-ਮਨ ਵਿਚ । ਨਾਮੇ ਹੀ-ਨਾਮ ਵਿਚ ਜੁੜ ਕੇ ਹੀ । ਮੁਕਤਿ-ਮੌਤ ਦੇ ਡਰ ਤੋਂ ਖਲਾਸੀ । ਰਿਧਿ ਸਿਧਿ-ਕਰਾਮਾਤੀ ਤਾਕਤਾਂ । ਗੁਰ ਕੈ-ਗੁਰੂ ਦੀ ਰਾਹੀਂ । ਸਹਜਿ-ਆਤਮਕ ਅਭੋਲਤਾ ਵਿਚ । ਸੁਭਾਈ-ਸੁਭਾਇ, ਪ੍ਰੇਮ ਵਿਚ । ੨ ।

ਅਰਥ :-ਹੇ ਹਰੀ ! ਹੇ ਸੁਆਮੀ ! ਭਗਤ ਤੇਰੀ ਸਰਨ ਪਏ ਰਹਿੰਦੇ ਹਨ, ਤੂੰ ਆਪਣੇ ਭਗਤਾਂ ਦੀ ਇੱਜ਼ਤ ਰੱਖ । ਹੇ ਹਰੀ ! (ਭਗਤਾਂ ਦੀ ਇੱਜ਼ਤ) ਤੇਰੀ ਹੀ ਇੱਜ਼ਤ ਹੈ ਰਹਾਉ ।

ਹੇ ਹਰੀ ! ਤੂੰ ਆਪਣੇ ਭਗਤਾਂ ਦੀ ਇੱਜ਼ਤ ਸਦਾ ਰੱਖਦਾ ਹੈਂ, ਜਦੋਂ ਤੋਂ ਜਗਤ ਬਣਿਆ ਹੈ ਤਦੋਂ ਤੋਂ (ਭਗਤਾਂ ਦੀ ਇੱਜ਼ਤ) ਰੱਖਦਾ ਆ ਰਿਹਾ ਹੈਂ । ਹੇ ਹਰੀ ! ਪ੍ਰਹਿਲਾਦ ਭਗਤ ਵਰਗੇ ਅਨੇਕਾਂ ਸੇਵਕਾਂ ਦੀ ਤੂੰ ਇੱਜ਼ਤ ਰੱਖੀ ਹੈ, ਤੂੰ ਹਰਣਾਖਸ ਨੂੰ ਮਾਰ ਕੇ ਮੁਕਾ ਦਿੱਤਾ । ਹੇ ਹਰੀ ! ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਉਹਨਾਂ ਨੂੰ ਨਿਸ਼ਚਾ ਹੁੰਦਾ ਹੈ (ਕਿ ਤੂੰ ਭਗਤਾਂ ਦੀ ਇੱਜ਼ਤ ਬਚਾਂਦਾ ਹੈਂ, ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ । ੧ ।

ਹੇ ਭਾਈ ! ਭਗਤਾਂ ਨੂੰ ਮੌਤ ਡਰਾ ਨਹੀਂ ਸਕਦੀ, ਮੌਤ ਦਾ ਡਰ ਭਗਤਾਂ ਦੇ ਨੇੜੇ ਨਹੀਂ ਢੁਕਦਾ (ਕਿਉਂਕਿ ਮੌਤ ਦੇ ਡਰ ਦੇ ਥਾਂ) ਸਿਰਫ ਪਰਮਾਤਮਾ ਦਾ ਨਾਮ (ਉਹਨਾਂ ਦੇ) ਮਨ ਵਿਚ ਵੱਸਦਾ ਹੈ, ਨਾਮ ਦੀ ਬਰਕਤਿ ਨਾਲ ਹੀ ਉਹ (ਮੌਤ ਦੇ ਡਰ ਤੋਂ) ਖਲਾਸੀ ਪ੍ਰਾਪਤ ਕਰ ਲੈਂਦੇ ਹਨ । ਭਗਤ ਗੁਰੂ ਦੀ ਰਾਹੀਂ (ਗੁਰੂ ਦੀ ਸਰਨ ਪੈ ਕੇ) ਆਤਮਕ ਅਭੋਲਤਾ ਵਿਚ ਪ੍ਰਭੂ-ਪਿਆਰ ਵਿਚ (ਟਿਕੇ ਰਹਿੰਦੇ ਹਨ, ਇਸ ਵਾਸਤੇ) ਸਭ ਕਰਾਮਾਤੀ ਤਾਕਤਾਂ ਭਗਤਾਂ ਦੀ ਚਰਨੀਂ ਲੱਗੀਆਂ ਰਹਿੰਦੀਆਂ ਹਨ । ੨ ।

ਮਨਮੁਖਾ ਨੋ ਪਰਤੀਤਿ ਨ ਆਵੀ ਅੰਤਰਿ ਲੋਭ ਸੁਆਉ ॥ ਗੁਰਮੁਖਿ ਹਿਰਦੈ ਸਬਦੁ ਨ ਭੇਦਿਓ ਹਰਿ ਨਾਮਿ ਨ ਲਾਗਾ ਭਾਉ ॥ ਕੂੜ ਕਪਟ ਪਾਜੁ ਲਹਿ ਜਾਸੀ ਮਨਮੁਖ ਫੀਕਾ ਅਲਾਉ ॥ ੩ ॥ ਭਗਤਾ ਵਿਚਿ ਆਪਿ ਵਰਤਦਾ ਪ੍ਰਭ ਜੀ ਭਗਤੀ ਹੂ ਤੂ ਜਾਤਾ ॥ ਮਾਇਆ ਮੋਹ ਸਭ ਲੋਕ ਹੈ ਤੇਰੀ

ਤੂ ਏਕੇ ਪੁਰਖੁ ਬਿਧਾਤਾ ॥ ਹਉਮੈ ਮਾਰਿ ਮਨਸਾ ਮਨਹਿ ਸਮਾਣੀ ਗੁਰ ਕੈ
ਸਬਦਿ ਪਛਾਤਾ ॥ ੪॥ ਅਚਿੰਤ ਕੰਮ ਕਰਹਿ ਪ੍ਰਭ ਤਿਨ ਕੇ ਜਿਨ ਹਰਿ ਕਾ
ਨਾਮੁ ਪਿਆਰਾ ॥ ਗੁਰ ਪਰਸਾਦਿ ਸਦਾ ਮਨਿ ਵਸਿਆ ਸਭਿ ਕਾਜ ਸਵਾ-
ਰਣਹਾਰਾ ॥ ਓਨਾ ਕੀ ਰੀਸ ਕਰੇ ਸੁ ਵਿਗੁਚੈ ਜਿਨ ਹਰਿ ਪ੍ਰਭੁ ਹੈ ਰਖਵਾਰਾ ॥
੫ ॥ [੬੩੭]

ਪਦ ਅਰਥ :- ਨੋ-ਨੂੰ । ਆਵੀ-ਆਵੈ, ਆਉਂਦੀ । ਲੋਭ ਸੁਆਉ-ਲੋਭ ਦਾ
ਸੁਆਰਥ, ਲੋਭ-ਭਰੀ ਯਾਗੜ । ਗੁਰਮੁਖਿ-ਗੁਰੂ ਦੀ ਸਰਨ ਪੈ ਕੇ । ਹਿਰਦੈ-ਹਿਰਦੇ ਵਿਚ।
ਭੇਦਿ-ਵਿੱਭਿਯਾ । ਨਾਮਿ-ਨਾਮ ਵਿਚ । ਭਉ-ਪਿਆਰ । ਪਾਜੁ-ਮੁਲੰਮਾ । ਲਹਿ
ਜਾਸੀ-ਉਤਰ ਜਾਏਗਾ । ਅਲਾਉ-ਅਲਾਪ, ਬੋਲ । ੩ ।

ਵਰਤਦਾ-ਕੰਮ ਕਰਦਾ । ਭਗਤੀ-ਭਗਤਾਂ ਨੇ । ਤੂ-ਤੈਨੂੰ । ਲੋਕ-ਸ੍ਰਿਸ਼ਟੀ ।
ਬਿਧਾਤਾ-ਰਚਨਹਾਰ । ਮਨਸਾ-[ਸਨੀਥਾ] ਮਨੋ-ਕਾਮਨਾ । ਮਨਹਿ-ਮਨਿ ਹੀ, ਮਨ
ਵਿਚ ਹੀ [ਲਫਜ਼ 'ਮਨਿ' ਦੀ 'ਿ' ਕ੍ਰਿਆ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ] ।
ਸਬਦਿ-ਸਬਦ ਦੀ ਰਾਹੀਂ । ੪ ।

ਅਚਿੰਤ-ਚਿੰਤਾ ਤੋਂ ਬਿਨਾ ਹੀ । ਪ੍ਰਭ-ਹੇ ਪ੍ਰਭੂ ! ਪਰਸਾਦਿ-ਕਿਰਪਾ ਨਾਲ ।
ਮਨਿ-ਮਨ ਵਿਚ । ਸਭਿ-ਸਾਰੇ । ਸੁ-ਉਹ (ਮਨੁੱਖ) । ਵਿਗੁਚੈ-ਮੁਆਰ ਹੁੰਦਾ ਹੈ । ੫।

ਅਰਥ :- ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖਾਂ ਨੂੰ (ਪਰਮਾਤਮਾ
ਉਤੇ) ਯਕੀਨ ਨਹੀਂ ਬੱਝਦਾ, ਉਹਨਾਂ ਦੇ ਅੰਦਰ ਲੋਭ-ਭਰੀ ਯਾਗੜ ਟਿਕੀ ਰਹਿੰਦੀ ਹੈ ।
ਗੁਰੂ ਦੀ ਸਰਨ ਪੈ ਕੇ ਉਹਨਾਂ (ਮਨਮੁਖਾਂ) ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਨਹੀਂ
ਵਿੱਝਦਾ, ਪਰਮਾਤਮਾ ਦੇ ਨਾਮ ਵਿਚ ਉਹਨਾਂ ਦਾ ਪਿਆਰ ਨਹੀਂ ਬਣਦਾ । ਮਨਮੁਖਾਂ ਦਾ
ਬੋਲ ਭੀ ਰੁੱਖਾ ਰੁੱਖਾ ਹੁੰਦਾ ਹੈ । ਪਰ ਉਹਨਾਂ ਦਾ ਝੂਠ ਤੇ ਠੱਗੀ ਦਾ ਪਾਜ ਉੱਪਰ ਹੀ
ਜਾਂਦਾ ਹੈ । ੩ ।

ਹੇ ਪ੍ਰਭੂ ! ਆਪਣੇ ਭਗਤਾਂ ਵਿਚ ਤੂੰ ਆਪ ਕੰਮ ਕਰਦਾ ਹੈਂ, ਤੇਰੇ ਭਗਤਾਂ ਨੇ ਹੀ
ਤੇਰੇ ਨਾਲ ਡੂੰਘੀ ਸਾਂਝ ਪਾਈ ਹੈ । ਪਰ, ਹੇ ਪ੍ਰਭੂ ! ਮਾਇਆ ਦਾ ਮੋਹ ਭੀ ਤੇਰੀ ਹੀ
ਰਚਨਾ ਹੈ, ਤੂੰ ਆਪ ਹੀ ਸਰਬ-ਵਿਆਪਕ ਹੈਂ, ਤੇ ਰਚਨਹਾਰ ਹੈਂ, ਜਿਨ੍ਹਾਂ ਮਨੁੱਖਾਂ ਨੇ
ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਹਉਮੈ ਦੂਰ ਕਰ ਕੇ ਮਨ ਦਾ ਫੁਰਨਾ
ਮਨ ਵਿਚ ਹੀ ਲੀਨ ਕਰ ਦਿੱਤਾ ਹੈ, ਉਹਨਾਂ ਨੇ' (ਹੇ ਪ੍ਰਭੂ ! ਤੇਰੇ ਨਾਲ) ਸਾਂਝ ਪਾ ਲਈ
। ੪ ।

ਹੇ ਪ੍ਰਭੂ ! ਜਿਨ੍ਹਾਂ ਨੂੰ ਤੇਰਾ ਹਰਿ-ਨਾਮ ਪਿਆਰਾ ਲੱਗਦਾ ਹੈ ਤੂੰ ਉਹਨਾਂ ਦੇ ਕੰਮ

ਕਰ ਦੇਂਦਾ ਹੈ, ਉਹਨਾਂ ਨੂੰ ਕੋਈ ਚਿੰਤਾ-ਫਿਕਰ ਹੀ ਨਹੀਂ ਹੁੰਦਾ । ਹੇ ਭਾਈ ! ਗੁਰੂ ਦੀ ਕਿਰਪਾ ਨਾਲ ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਸਦਾ ਵੱਸਿਆ ਰਹਿੰਦਾ ਹੈ, ਪਰਮਾਤਮਾ ਉਹਨਾਂ ਦੇ ਸਾਰੇ ਕੰਮ ਸਵਾਰ ਦੇਂਦਾ ਹੈ । ਜਿਨ੍ਹਾਂ ਮਨੁੱਖਾਂ ਦਾ ਰਾਖਾ ਪਰਮਾਤਮਾ ਆਪ ਬਣਦਾ ਹੈ, ਉਹਨਾਂ ਦੀ ਬਰਾਬਰੀ ਜੇਹੜਾ ਭੀ ਮਨੁੱਖ ਕਰਦਾ ਹੈ ਉਹ ਖੁਆਰ ਹੁੰਦਾ ਹੈ । ੫ ।

ਬਿਨੁ ਸਤਿਗੁਰ ਸੇਵੇ ਕਿਨੈ ਨ ਪਾਇਆ ਮਨਮੁਖਿ ਭਉਕਿ ਮੁਦੇ
ਬਿਲਲਾਈ॥ ਆਵਹਿ ਜਾਵਹਿ ਠਉਰ ਨ ਪਾਵਹਿ ਦੁਖ ਮਹਿ ਦੁਖਿ ਸਮਾਈ॥

ਗੁਰਮੁਖਿ ਹੋਵੈ ਸੁ ਅੰਮ੍ਰਿਤੁ ਪੀਵੈ ਸਹਜੇ ਸਾਚਿ ਸਮਾਈ ॥੬॥ ਬਿਨੁ
ਸਤਿਗੁਰ ਸੇਵੇ ਜਨਮੁ ਨ ਛੋਡੈ ਜੇ ਅਨੇਕ ਕਰਮ ਕਰੈ ਅਧਿਕਾਈ ॥ ਵੇਦ

ਪੜਹਿ ਤੈ ਵਾਦ ਵਖਾਣਹਿ ਬਿਨੁ ਹਰਿ ਪਤਿ ਗਵਾਈ ॥ ਸਚਾ ਸਤਿਗੁਰੁ
ਸਾਚੀ ਜਿਸੁ ਬਾਣੀ ਭਜਿ ਛੂਟਹਿ ਗੁਰ ਸਰਣਾਈ ॥੭॥ ਜਿਨ ਹਰਿ ਮਨਿ
ਵਸਿਆ ਸੇ ਦਰਿ ਸਾਚੇ ਦਰਿ ਸਾਚੇ ਸਚਿਆਰਾ ॥ ਓਨਾ ਦੀ ਸੋਭਾ ਜੁਗਿ
ਜੁਗਿ ਹੋਈ ਕੋਇ ਨ ਮੇਟਣਹਾਰਾ ॥ ਨਾਨਕ ਤਿਨ ਕੈ ਸਦ ਬਲਿਹਾਰੈ ਜਿਨ
ਹਰਿ ਰਾਖਿਆ ਉਰਿਧਾਰਾ ॥ ੮ ॥ ੧ ॥ [ਪੰਨਾ ੬੩੮]

ਪਦ ਅਰਥ :- ਕਿਨੈ-ਕਿਸੇ ਨੇ ਭੀ । ਮਨਮੁਖਿ-ਆਪਣੇ ਮਨ ਦੇ ਪਿੱਛੇ ਤੁਰਨ
ਵਾਲੇ ਮਨੁੱਖ । ਭਉਕਿ-ਫ਼ਜ਼ੂਲ ਬੋਲ ਕੇ । ਮੁਦੇ-ਆਤਮਕ ਮੌਤ ਸਹੇੜ ਬੈਠੇ । ਬਿਲਲਾਈ
-ਬਿਲਲਾਇ, ਵਿਲਕ ਕੇ । ਆਵਹਿ ਜਾਵਹਿ-ਜੰਮਦੇ ਹਨ ਮਰਦੇ ਹਨ । ਠਉਰ-
ਟਿਕਾਣਾ, ਜਨਮ ਮਰਨ ਤੋਂ ਖਲੀਰ । ਦੁਖਿ-ਦੁੱਖ ਵਿਚ । ਗੁਰਮੁਖਿ-ਗੁਰੂ ਦੇ ਸਨਮੁਖ
ਰਹਿਣ ਵਾਲਾ ਮਨੁੱਖ । ਅੰਮ੍ਰਿਤੁ-ਆਤਮਕ ਜੀਵਨ ਦੇਣ ਵਾਲਾ ਨਾਮ-ਜਲ । ਸਹਜੇ-
ਆਤਮਕ ਅਭੋਲਤਾ ਵਿਚ । ਸਾਚਿ-ਸਦਾ-ਬਿਰ ਪ੍ਰਭੂ ਵਿਚ । ਸਮਾਈ-ਲੀਨਤਾ । ੬ ।

ਜਨਮੁ-ਜਨਮਾਂ ਦਾ ਗੇੜ । ਅਧਿਕਾਈ-ਬਹੁਤ । ਪੜਹਿ-ਪੜ੍ਹਦੇ ਹਨ [ਬਹੁ
ਵਚਨ] । ਤੈ-ਅਤੇ । ਵਾਦ-ਚਰਚਾ, ਬਹਿਸਾਂ । ਪਤਿ-ਇੱਜ਼ਤ । ਸਚਾ-ਸਦਾ-ਬਿਰ (ਪ੍ਰਭੂ
ਦਾ ਉਪਦੇਸ਼ ਕਰਨ ਵਾਲਾ) । ਸਾਚੀ-ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਵਾਲੀ ।
ਭਜਿ-ਭੱਜ ਕੇ, ਦੌੜ ਕੇ । ਛੂਟਹਿ-(ਆਤਮਕ ਮੌਤ ਤੋਂ) ਬਚਦੇ ਹਨ । ੭ ।

ਮਨਿ-ਮਨ ਵਿਚ । ਦਰਿ-ਪ੍ਰਭੂ ਦੇ ਦਰ ਤੇ । ਸਾਚੇ-ਸੁਰਖ-ਰੂ । ਦਰਿ ਸਾਚੇ-
ਸਦਾ-ਬਿਰ ਪ੍ਰਭੂ ਦੇ ਦਰ ਤੇ । ਸਚਿਆਰਾ-ਸੁਰਖ-ਰੂ, ਇੱਜ਼ਤ ਵਾਲੇ । ਜੁਗਿ ਜੁਗਿ-
ਹਰੇਕ ਜੁਗ ਵਿਚ । ਤਿਨ ਕੈ-ਉਹਨਾਂ ਤੋਂ । ਸਦ-ਸਦਾ । ਉਰਿ-ਹਿਰਦੇ ਵਿਚ ।

ਅਰਥ :- ਹੇ ਭਾਈ ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ ਕਿਸੇ ਮਨੁੱਖ ਨੇ ਭੀ

(ਪਰਮਾਤਮਾ ਦਾ ਮਿਲਾਪ) ਹਾਸਲ ਨਹੀਂ ਕੀਤਾ। ਆਪਣੇ ਮਨ ਦੇ ਪਿੱਛੇ ਤੁਕਨ ਵਾਲੇ ਮਨੁੱਖ ਫੁਲੂਲ ਬੋਲ ਬੋਲ ਕੇ ਵਿਲਕ ਵਿਲਕ ਕੇ ਆਤਮਕ ਮੋਤ ਸਹੇੜ ਲੈਂਦੇ ਹਨ। ਉਹ ਸਦਾ ਜਨਮ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ (ਇਸ ਗੇੜ ਤੋਂ ਬਚਣ ਲਈ ਕੋਈ) ਠਾਹਰ ਉਹ ਲੱਭ ਨਹੀਂ ਸਕਦੇ, ਦੁੱਖ ਵਿਚ (ਜੀਵਨ ਬੜੀਤ ਕਰਦੇ ਆਖਰ) ਦੁੱਖ ਵਿਚ (ਹੀ) ਫ਼ਾਰਕ ਹੋ ਜਾਂਦੇ ਹਨ। ਜੇਹੜਾ ਮਨੁੱਖ ਗੁਰੂ ਦੀ ਸ਼ਰਨ ਪੈਂਦਾ ਹੈ ਉਹ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹੈ, (ਤੇ, ਇਸ ਤਰ੍ਹਾਂ) ਆਤਮਕ ਅਡੋਲਤਾ ਵਿਚ ਸਦਾ-ਬਿਰ ਹਰਿ-ਨਾਮ ਵਿਚ ਲੀਨ ਰਹਿੰਦਾ ਹੈ। ੬।

ਹੇ ਭਾਈ ! ਗੁਰੂ ਦੀ ਸ਼ਰਨ ਪੈਣ ਤੋਂ ਬਿਨਾ (ਮਨੁੱਖ ਨੂੰ) ਜਨਮਾਂ ਦਾ ਗੇੜ ਨਹੀਂ ਛੱਡਦਾ, ਉਹ ਭਾਵੇਂ ਬਥੇਰੇ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦਾ ਰਹੇ। (ਪੰਡਿਤ ਲੋਕ) ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹਦੇ ਹਨ, ਅਤੇ (ਉਹਨਾਂ ਬਾਬਤ ਨਿਰੀਆਂ) ਬਹਿਸਾਂ (ਹੀ) ਕਰਦੇ ਹਨ। (ਯਕੀਨ ਜਾਣੋ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਉਹਨਾਂ ਨੇ ਪ੍ਰਭੂ-ਦਰ ਤੇ ਆਪਣੀ ਇੱਜ਼ਤ ਗਵਾ ਲਈ ਹੈ।

ਹੇ ਭਾਈ ! ਗੁਰੂ ਸਦਾ-ਬਿਰ ਪ੍ਰਭੂ ਦੇ ਨਾਮ ਦਾ ਉਪਦੇਸ਼ ਕਰਨ ਵਾਲਾ ਹੈ, ਉਸ ਦੀ ਬਾਣੀ ਭੀ ਪਰਮਾਤਮਾ ਦੀ ਸਿਫਤਿ ਸਾਲਾਹ ਵਾਲੀ ਹੈ। ਜੇਹੜੇ ਮਨੁੱਖ ਦੋੜ ਕੇ ਗੁਰੂ ਦੀ ਸ਼ਰਨ ਜਾ ਪੈਂਦੇ ਹਨ, ਉਹ (ਆਤਮਕ ਮੋਤ ਤੋਂ) ਬਚ ਜਾਂਦੇ ਹਨ। ੭।

ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਮਨ ਵਿਚ ਪਰਮਾਤਮਾ ਆ ਵੱਸਦਾ ਹੈ, ਉਹ ਮਨੁੱਖ ਸਦਾ-ਬਿਰ ਪ੍ਰਭੂ ਦੇ ਦਰ ਤੇ ਸੁਰਮ-ਰੂ ਹੋ ਜਾਂਦੇ ਹਨ। ਉਹਨਾਂ ਮਨੁੱਖਾਂ ਦੀ ਵਡਿਆਈ ਹਰੇਕ ਜੁਗ ਵਿਚ ਹੀ ਹੁੰਦੀ ਹੈ, ਕੋਈ (ਨਿੰਦਕ ਆਦਿਕ ਉਹਨਾਂ ਦੀ ਇਸ ਹੋ ਰਹੀ ਵਡਿਆਈ ਨੂੰ) ਮਿਟਾ ਨਹੀਂ ਸਕਦਾ। ਹੇ ਨਾਨਕ ! (ਆਖ-) ਮੈਂ ਉਹਨਾਂ ਮਨੁੱਖਾਂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ (ਦੇ ਨਾਮ) ਨੂੰ ਆਪਣੇ ਹਿਰਦੇ ਵਿਚ ਵਸਾ ਰੱਖਿਆ ਹੈ। ੮। ੧।

ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ
ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਉਤਮ ਹੈ ਭਾਈ
ਰਾਮਨਾਮਿ ਚਿਤੁ ਲਾਇ ॥ ੧॥ ਹਰਿ ਜੀਉ ਆਪੇ ਬਖਸਿ ਮਿਲਾਇ ॥
ਗੁਣ ਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥
ਰਹਾਉ ॥ ਕਉਣ ਕਉਣ ਅਪਰਾਧੀ ਬਖਸਿਅਨੁ ਪਿਆਰੇ ਸਾਚੈ ਸਬਦਿ
ਵੀਚਾਰਿ ॥ ਭਉਜਲੁ ਪਾਰਿ ਉਤਾਰਿਅਨੁ ਭਾਈ ਸਤਿਗੁਰ ਬੇੜੈ ਚਾੜਿ ॥
੨ ॥ ਮਨੁਰੈ ਤੇ ਕੰਚਨ ਭਏ ਭਾਈ ਗੁਰੁ ਪਾਰਸੁ ਮੇਲਿ ਮਿਲਾਇ ॥

ਆਪੁ ਛੇਡਿ ਨਾਉ ਮਨਿ ਵਸਿਆ ਭਾਈ ਜੋਤੀ ਜੋਤਿ ਮਿਲਾਇ ॥ ੩ ॥
 ਹਉ ਵਾਰੀ ਹਉ ਵਾਰਣੈ ਭਾਈ ਸਤਿਗੁਰ ਕਉ ਸਦ ਬਲਿਹਾਰੈ ਜਾਉ ॥
 ਨਾਮੁ ਨਿਧਾਨੁ ਜਿਨਿ ਦਿਤਾ ਭਾਈ ਗੁਰਮਤਿ ਸਹਜਿ ਸਮਾਉ ॥ ੪ ॥
 [ਪੰਨਾ ੬੩੮]

ਨੋਟ—ਵੇਖੋ ਗੁਰੂ ਨਾਨਕ ਦੇਵ ਜੀ ਦੀ ਅਸਟਪਦੀ ਨੰ: ੪ । ਉਹ ਭੀ ਦੁਤਕੀ ਹੈ ।
 ਉਸ ਵਿਚ ਭੀ ਲਫਜ਼ ‘ਭਾਈ’ ਦੀ ਵਰਤੋਂ ਉਵੇਂ ਹੀ ਹੈ ਜਿਵੇਂ ਇਸ ਵਿਚ । ਉਸ ਵਿਚ
 ਭੀ “ਨਿਗੁਣਿਆਂ” ਦਾ ਹੀ ਜ਼ਿਕਰ ਸ਼ੁਰੂ ਹੁੰਦਾ ਹੈ । ਗੁਰੂ ਅਮਰਦਾਸ ਜੀ ਦੇ ਪਾਸ ਗੁਰੂ
 ਨਾਨਕ ਦੇਵ ਜੀ ਦੀ ਸਾਰੀ ਬਾਣੀ ਮੌਜੂਦ ਸੀ ।

ਪਦ ਅਰਥ :—ਨਿਗੁਣਿਆ ਨੋ—ਗੁਣ-ਹੀਨ ਮਨੁੱਖਾਂ ਨੂੰ । ਆਪੋ—ਆਪ ਹਾਂ ।
 ਭਾਈ—ਹੇ ਭਾਈ ! ਲਾਇ—ਲਾ ਕੇ । ਨਾਮਿ—ਨਾਮ ਵਿਚ । ੧ ।

ਬਖਸਿ—ਮੋਹਰ ਕਰ ਕੇ । ਮਿਲਾਇ—ਮਿਲਾ ਲੈਂਦਾ ਹੈ । ਅਪਰਾਧੀ—ਪਾਪੀ ।
 ਸਤਿਗੁਰਿ—ਗੁਰੂ ਨੇ । ਰਹਾਉ ।

ਬਖਸਿਅਨੁ—ਉਸ ਨੇ ਬਖਸ਼ੇ ਹਨ । ਕਉਣ ਕਉਣ—ਕੇਹੜੇ ਕੇਹੜੇ ? ਬੇਅੰਤ ।
 ਸਾਰੈ ਸਬਦਿ—ਸਦਾ-ਬਿਰ ਪ੍ਰਭੂ ਦੀ ਸਿਫਤਿ ਸਾਲਾਹ ਵਾਲੇ ਸ਼ਬਦ ਦੀ ਰਾਹੀਂ । ਵੀਚਾਰਿ—
 ਵਿਚਾਰ ਵਿਚ (ਜੋੜ ਕੇ) । ਉਤਾਰਿਅਨੁ—ਉਸ ਨੇ ਪਾਰ ਲੰਘਾ ਦਿੱਤੇ ਹਨ । ਬੇੜੈ—ਬੇੜੇ
 ਵਿਚ । ਚਾੜ੍ਹਿ—ਚਾੜ੍ਹ ਕੇ । ੨ ।

ਮਨੂਰੈ ਤੇ—ਸੜੇ ਹੋਏ ਲੋਹੇ ਤੋਂ । ਕੰਚਨ—ਸਨਾ । ਮੇਲਿ—ਮੇਲ ਕੇ । ਆਪੁ—ਆਪਾ-
 ਭਾਵ । ਮਨਿ—ਮਨ ਵਿਚ । ੩ ।

ਹਉ—ਮੈਂ । ਵਾਰੀ—ਕੁਰਬਾਨ । ਵਾਰਣੈ—ਸਦਕੇ । ਕਉ—ਨੂੰ, ਤੋਂ । ਸਦ—ਸਦਾ ।
 ਬਲਿਹਾਰੈ—ਕੁਰਬਾਨ । ਜਾਉ—ਜਾਉਂ, ਮੈਂ ਜਾਂਦਾ ਹਾਂ, । ਨਿਧਾਨੁ—ਖਜ਼ਾਨਾ । ਜਿਨੀ—
 ਜਿਸ (ਗੁਰੂ) ਨੇ । ਸਹਜਿ—ਆਤਮਕ ਅਭੋਲਤਾ ਵਿਚ । ਸਮਾਉ—ਸਮਾਉਂ, ਮੈਂ ਲੀਨ
 ਰਹਿੰਦਾ ਹਾਂ । ੪ ।

ਅਰਥ :—ਹੇ ਭਾਈ ! ਅਸੀਂ ਜੀਵ ਗੁਣਾਂ ਤੋਂ ਸੱਖਣੇ ਹਾਂ, ਵਿਕਾਰੀ ਹਾਂ । ਪੂਰੇ
 ਗੁਰੂ ਨੇ (ਜਿਨ੍ਹਾਂ ਨੂੰ ਆਪਣੀ ਸੰਗਤਿ ਵਿਚ) ਰਲਾ ਲਿਆ ਹੈ, ਉਹਨਾਂ ਨੂੰ ਪਰਮਾਤਮਾ
 ਆਪ ਹੀ ਮੋਹਰ ਕਰ ਕੇ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈ । ਰਹਾਉ ।

ਹੇ ਭਾਈ ! ਗੁਣਾਂ ਤੋਂ ਸੱਖਣੇ ਜੀਵਾਂ ਨੂੰ ਸਤਿਗੁਰੂ ਦੀ ਸੇਵਾ ਵਿਚ ਲਾ ਕੇ
 ਪਰਮਾਤਮਾ ਆਪ ਹੀ ਬਖਸ਼ ਲੈਂਦਾ ਹੈ । ਹੇ ਭਾਈ ! ਗੁਰੂ ਦੀ ਸ਼ਰਨ-ਸੇਵਾ ਬੜੀ
 ਸੁਸ਼ਟ ਹੈ, ਗੁਰੂ (ਸ਼ਰਨ ਪਏ ਮਨੁੱਖ ਦਾ) ਮਨ ਪਰਮਾਤਮਾ ਦੇ ਨਾਮ ਵਿਚ ਜੋੜ ਦਿੰਦਾ
 ਹੈ । ੧ ।

ਹੇ ਪਿਆਰੇ ! ਪਰਮਾਤਮਾ ਨੇ ਅਨੇਕਾਂ ਹੀ ਅਪਰਾਧੀਆਂ ਨੂੰ ਗੁਰੂ ਦੇ ਸੱਚੇ ਸ਼ਬਦ

ਦੀ ਰਾਹੀਂ (ਆਤਮਕ ਜੀਵਨ ਦੀ) ਵਿਚਾਰ ਵਿਚ (ਜੋੜ ਕੇ) ਬਖਸ਼ਿਆ ਹੈ। ਹੇ ਭਾਈ ! ਗੁਰੂ ਦੇ (ਸ਼ਬਦ-) ਜਹਾਜ਼ ਵਿਚ ਚਾੜ੍ਹ ਕੇ ਉਸ ਪਰਮਾਤਮਾ ਨੇ (ਅਨੇਕਾਂ ਜੀਵਾਂ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾਇਆ ਹੈ। ੨।

ਹੇ ਭਾਈ ! ਜਿਨ੍ਹਾਂ ਮਨੁੱਖਾਂ ਨੂੰ ਪਾਰਸ-ਗੁਰੂ (ਆਪਣੀ ਸੰਗਤਿ ਵਿਚ) ਮਿਲਾ ਕੇ (ਪ੍ਰਭੂ-ਚਰਨਾਂ ਵਿਚ) ਜੋੜ ਦੇਂਦਾ ਹੈ, ਉਹ ਮਨੁੱਖ ਸੜੇ ਹੋਏ ਲੋਹੇ ਤੋਂ ਸੋਨਾ ਬਣ ਜਾਂਦੇ ਹਨ। ਹੇ ਭਾਈ ! ਆਪਾ-ਭਾਵ ਤਿਆਗ ਕੇ ਉਹਨਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ। ਗੁਰੂ ਉਹਨਾਂ ਦੀ ਸੁਰਤਿ ਨੂੰ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ। ੩।

ਹੇ ਭਾਈ ! ਮੈਂ ਕੁਰਬਾਨ ਜਾਂਦਾ ਹਾਂ, ਮੈਂ ਕੁਰਬਾਨ ਜਾਂਦਾ ਹਾਂ, ਮੈਂ ਗੁਰੂ ਤੋਂ ਸਦਾ ਹੀ ਕੁਰਬਾਨ ਜਾਂਦਾ ਹਾਂ। ਹੇ ਭਾਈ ! ਜਿਸ ਗੁਰੂ ਨੇ (ਮੈਨੂੰ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਦਿੱਤਾ ਹੈ, ਉਸ ਗੁਰੂ ਦੀ ਮਤਿ ਲੈ ਕੇ ਮੈਂ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹਾਂ। ੪।

ਗੁਰ ਬਿਨੁ ਸਹਜੁ ਨ ਉਪਜੈ ਭਾਈ ਪੂਛਹੁ ਗਿਆਨੀਆ ਜਾਇ ॥
ਸਤਿਗੁਰ ਕੀ ਸੇਵਾ ਸਦਾ ਕਰਿ ਭਾਈ ਵਿਚਹੁ ਆਪੁ ਗਵਾਇ ॥੫॥ ਗੁਰਮਤੀ
ਭਉ ਉਪਜੈ ਭਾਈ ਭਉ ਕਰਣੀ ਸਚੁ ਸਾਰੁ ॥ ਪ੍ਰੇਮ ਪਦਾਰਥੁ ਪਾਈਐ ਭਾਈ
ਸਚੁ ਨਾਮੁ ਆਧਾਰੁ ॥੬॥ ਜੇ ਸਤਿਗੁਰੁ ਸੇਵਹਿ ਆਪਣਾ ਭਾਈ ਤਿਨ ਕੈ ਹਉ
ਲਾਗਉ ਪਾਇ ॥ ਜਨਮੁ ਸਵਾਰੀ ਆਪਣਾ ਭਾਈ ਕੁਲੁ ਭੀ ਲਈ ਬਖਸਾਇ ॥

੭॥ ਸਚੁ ਬਾਣੀ ਸਚੁ ਸਬਦੁ ਹੈ ਭਾਈ ਗੁਰ ਕਿਰਪਾ ਤੇ ਹੋਇ ॥ ਨਾਨਕ
ਨਾਮੁ ਹਰਿ ਮਨਿ ਵਸੈ ਭਾਈ ਤਿਸੁ ਬਿਘਨੁ ਨ ਲਾਗੈ ਕੋਇ ॥ ੮ ॥ ੨ ॥

[ਪੰਨਾ ੬੩੮]

ਪਦ ਅਰਥ :- ਸਹਜੁ—ਆਤਮਕ ਅਡੋਲਤਾ। ਗਿਆਨੀ—ਆਤਮਕ ਜੀਵਨ ਦੀ ਸੂਝ ਵਾਲਾ ਮਨੁੱਖ। ਆਪੁ—ਆਪਾ-ਭਾਵ। ਗਵਾਇ—ਦੂਰ ਕਰ ਕੇ। ੫।

ਭਉ—ਡਰ, ਅਦਬ, ਕਰਣੀ—[ਕਰਣੀਯ] ਕਰਨ-ਯੋਗ ਕੰਮ। ਸਚੁ—ਸਦਾ ਬਿਰ ਰਹਿਣ ਵਾਲਾ। ਸਾਰੁ—ਸ਼੍ਰੇਸ਼ਟ। ਆਧਾਰੁ—ਆਸਰਾ। ੬।

ਤਿਨ ਕੈ ਪਾਇ—ਉਹਨਾਂ ਦੀ ਪੈਰੀਂ। ਲਾਗਉ—ਲਾਗਉਂ, ਮੈਂ ਲੱਗਦਾ ਹਾਂ। ਸਵਾਰੀ—ਸਵਾਰੀਂ, ਮੈਂ ਸਵਾਰਦਾ ਹਾਂ। ਲਈ—ਲਈਂ, ਲੈਂਦਾ ਹਾਂ। ੭।

ਤੇ—ਤੋਂ, ਨਾਲ। ਮਨਿ—ਮਨ ਵਿਚ। ਬਿਘਨੁ—ਰੁਕਾਵਟ। ੮।

ਅਰਥ :- ਹੇ ਭਾਈ ! ਆਤਮਕ ਜੀਵਨ ਦੀ ਸੂਝ ਵਾਲੇ ਮਨੁੱਖਾਂ ਨੂੰ ਜਾ ਕੇ ਪੁੱਛ ਲਵੋ, (ਇਹੀ ਉੱਤਰ ਮਿਲੇਗਾ ਕਿ) ਗੁਰੂ ਦੀ ਸਰਨ ਪੈਣ ਤੋਂ ਬਿਨਾ (ਮਨੁੱਖ ਦੇ ਅੰਦਰ)

ਆਤਮਕ ਅਭੋਲਤਾ ਪੈਦਾ ਨਹੀਂ ਹੋ ਸਕਦੀ । (ਇਸ ਵਾਸਤੇ,) ਹੇ ਭਾਈ ! ਤੂੰ ਭੀ (ਆਪਣੇ) ਅੰਦਰੋਂ ਆਪਾ-ਭਾਵ ਦੂਰ ਕਰ ਕੇ ਸਦਾ ਗੁਰੂ ਦੀ ਸੇਵਾ ਕਰਿਆ ਕਰ । ੫।

ਹੇ ਭਾਈ ! ਗੁਰੂ ਦੀ ਮਤਿ ਉਤੇ ਤੁਰਿਆਂ (ਮਨੁੱਖ ਦੇ ਅੰਦਰ ਪਰਮਾਤਮਾ ਵਾਸਤੇ) ਡਰ-ਅਦਬ ਪੈਦਾ ਹੁੰਦਾ ਹੈ । (ਆਪਣੇ ਅੰਦਰ) ਡਰ-ਅਦਬ (ਪੈਦਾ ਕਰਨਾ ਹੀ) ਕਰਨ-ਜੋਗ ਕੰਮ ਹੈ, ਇਹ ਕੰਮ ਸਦਾ ਥਿਰ ਰਹਿਣ ਵਾਲਾ ਹੈ, ਇਹੀ ਕੰਮ (ਸਭ ਤੋਂ) ਸ੍ਰੇਸ਼ਟ ਹੈ । ਹੇ ਭਾਈ ! (ਇਸ ਡਰ-ਅਦਬ ਦੀ ਬਰਕਤਿ ਨਾਲ) ਪਰਮਾਤਮਾ ਦੇ ਪਿਆਰ ਦਾ ਕੀਮਤੀ ਧਨ ਲੱਭ ਪੈਂਦਾ ਹੈ, ਪਰਮਾਤਮਾ ਦਾ ਸਦਾ-ਥਿਰ ਨਾਮ (ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ । ੬।

ਹੇ ਭਾਈ ! ਜੇਹੜੇ ਮਨੁੱਖ ਆਪਣੇ ਗੁਰੂ ਦਾ ਆਸਰਾ ਲੈਂਦੇ ਹਨ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ । (ਇਸ ਤਰ੍ਹਾਂ) ਮੈਂ ਆਪਣਾ ਜੀਵਨ ਸੋਹਣਾ ਬਣਾ ਰਿਹਾ ਹਾਂ, ਮੈਂ ਆਪਣੇ ਸਾਰੇ ਖ਼ਾਨਦਾਨ ਵਾਸਤੇ ਭੀ ਪਰਮਾਤਮਾ ਦੀ ਬਖ਼ਸ਼ਿਸ਼ ਪ੍ਰਾਪਤ ਕਰ ਰਿਹਾ ਹਾਂ । ੭ ।

ਹੇ ਭਾਈ ! ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ (ਹਿਰਦੇ ਵਿਚ ਆ ਵੱਸਦਾ) ਹੈ, ਸਿਫਤਿ ਸਾਲਾਹ ਦੀ ਬਾਣੀ (ਹਿਰਦੇ ਵਿਚ ਆ ਵੱਸਦੀ) ਹੈ, ਸਿਫਤਿ ਸਾਲਾਹ ਦਾ ਸ਼ਬਦ ਪ੍ਰਾਪਤ ਹੋ ਜਾਂਦਾ ਹੈ । ਹੇ ਨਾਨਕ ! (ਆਖ—) ਹੇ ਭਾਈ ! (ਗੁਰੂ ਦੀ ਕਿਰਪਾ ਨਾਲ) ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਵੱਸ ਪੈਂਦਾ ਹੈ, ਉਸ ਨੂੰ (ਜੀਵਨ-ਸਫਰ ਵਿਚ) ਕੋਈ ਔਕੜ ਨਹੀਂ ਵਾਪਰਦੀ । ੮। ੨।

ਸੋਰਠ ਮਹਲਾ ੩ ॥ ਹਰਿ ਜੀਉ ਸਬਦੇ ਜਾਪਦਾ ਭਾਈ ਪੂਰੇ ਭਾਗਿ ਮਿਲਾਇ ॥ ਸਦਾ ਸੁਖੁ ਸੋਹਾਗਣੀ ਭਈ ਅਨਦਿਨੁ ਰਤੀਆ ਰੰਗੁ ਲਾਇ ॥ ੧ ॥ ਹਰਿ ਜੀ ਤੂ ਆਪੇ ਰੰਗੁ ਚੜਾਇ ॥ ਗਾਵਹੁ ਗਾਵਹੁ ਰੰਗਿ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ ॥ ਰਹਾਉ ॥ ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ ॥ ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ ॥ ੨ ॥ ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ ॥ ਮਨ ਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਗਿ ॥ ੩ ॥ ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ ॥ ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ ॥ ੪ ॥ ਸਭਨਾ ਮਾਰਿ ਜੀਵਾਲਦਾ ਭਾਈ ਸੇ ਸੇਵਹੁ ਦਿਨੁ ਰਾਤਿ ॥ ਸੇ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ ॥ ੫ ॥ ਮਨਮੁਖਿ ਮੈਲੀ ਡੁੰਮਣੀ ਭਾਈ

ਦਰਗਹ ਨਾਹੀ ਥਾਉ ॥ ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ
ਸਾਚਿ ਸਮਾਉ ॥੬॥ ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ
ਜਾਇ ॥ ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ ॥੭॥
ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ ॥ ਨਾਨਕ
ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ ॥੮॥੩॥ [ਪੰਨਾ ੬੩੯]

ਪਦ ਅਰਥ :- ਸਬਦੇ-ਗੁਰੂ ਦੇ ਸ਼ਬਦ ਦੀ ਰਾਹੀਂ ਹੀ, ਸ਼ਬਦਿ ਹੀ । ਜਾਪਦਾ-
ਜਾਣ-ਪਛਾਣ ਬਣਦੀ ਹੈ । ਪੂਰੈ ਭਾਗਿ-ਪੂਰੀ ਕਿਸਮਤ ਨਾਲ । ਸੋਹਗਣੀ-ਚੰਗੇ ਭਾਗਾਂ
ਵਾਲੀਆਂ, ਖਸਮ-ਸਾਂਝੀ ਵਾਲੀਆਂ । ਅਨਦਿਨੁ-ਹਰ ਰੋਜ਼, ਹਰ ਵੇਲੇ । ਰੰਗੁ-ਪ੍ਰੇਮ । ੧ ।

ਆਪੇ-ਆਪ ਹੀ । ਚੜਾਇ-ਚੜਾਂਦਾ ਹੈ । ਰੰਗਿ-ਪ੍ਰੇਮ-ਰੰਗ ਵਿਚ । ਰਾਤਿਹੋ-
ਹੇ ਰੱਤਿ ਹੋਏ ਸੱਜਣੇ ! ਸੇਤੀ-ਨਾਲ । ਲਾਇ-ਲਾ ਕੇ । ਰਹਾਉ ।

ਆਪੁ-ਆਪਾ-ਭਾਵ । ਛੋੜਿ-ਛੱਡ ਕੇ । ਸਹਜੁ-ਆਤਮਕ ਅਭੋਲਤਾ । ਮਨਿ-ਮਨ
ਵਿਚ । ਆਇ-ਆ ਕੇ । ੨ ।

ਪਿਰ ਕਾ-ਪਤੀ ਦਾ । ਜਾਣਈ-ਜਾਣੈ, ਜਾਣਦੀ । ਸਾ-ਉਹ [ਇਸਤ੍ਰੀ ਲਿੰਗ] ।
ਕੁਲਖਣੀ-ਭੈੜੇ ਲੱਛਣਾਂ ਵਾਲੀ । ਕੁਨਾਰਿ-ਭੈੜੀ ਇਸਤ੍ਰੀ । ਹਠਿ-ਹਠ ਨਾਲ । ਵਿਣੁ
ਨਾਵੈ-ਨਾਮ ਤੋਂ ਬਿਨਾ । ਕੂੜਿਆਰਿ-ਬੂਠ ਦੀ ਵਣਜਾਰਨ । ੩ ।

ਸੇ-ਉਹ [ਬਹੁ ਵਚਨ] । ਮਸਤਕਿ-ਮੱਥ ਉੱਤੇ । ਭਾਇ-ਪਿਆਰ ਦੇ ਕਾਰਨ ।
ਭਾਇ ਸਚੈ-ਸਦਾ-ਬਿਰ ਪ੍ਰਭੂ ਦੇ ਨਾਲ ਪਿਆਰ ਦੇ ਕਾਰਨ । ਬੈਰਾਗੁ-ਨਿਰਮੋਹਤਾ ।
ਚਵਹਿ-ਯਾਦ ਕਰਦੇ ਹਨ । ੪ ।

ਸੇਵਹੁ-ਸੇਵਾ-ਭਗਤੀ ਕਰੋ । ਮਨਹੁ-ਮਨ ਤੋਂ । ਦਾਤਿ-ਬਖ਼ਸ਼ਸ਼ । ੫ ।

ਮਨਮੁਖਿ-ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ । ਮੈਲੀ-ਵਿਕਾਰਾਂ
ਦੀ ਮੈਲ ਨਾਲ ਭਰੀ ਹੋਈ । ਡੁੰਮਣੀ-ਦੋ ਮਨਾਂ ਵਾਲੀ, ਦੁ-ਚਿੱਤੀ, ਦੁ-ਬਾਜਰੀ । ਰਵੈ-
ਸਿਮਰਦੀ ਹੈ । ਮਿਲਿ-ਮਿਲ ਕੇ । ਸਾਚਿ-ਸਦਾ-ਬਿਰ ਹਰੀ ਵਿਚ । ੬ ।

ਏਤੁ-ਇਸ ਵਿਚ । ਏਤੁ ਜਨਮਿ-ਇਸ ਜਨਮ ਵਿਚ । ਦੇਸੀ-ਦੇਵੇਗਾ । ਕਿੜ-
ਆਵਾਜ਼ । ਕਿੜੀ ਪਵੰਦੀ-ਆਵਾਜ਼ਾਂ ਪੈਂਦਿਆਂ ਭੀ, ਉਪਦੇਸ਼ ਮਿਲਦਿਆਂ ਭੀ । ਮੁਹਾਇ-
ਓਨੁ-ਉਸ ਨੇ (ਆਪਣੇ ਆਪ ਨੂੰ) ਲੁਟਾ ਲਿਆ । ਬਿਖਿਆ ਨੋ-ਮਾਇਆ ਦੀ ਖ਼ਾਤਰ ।
ਲੋਭਾਇ-ਲੋਭ ਵਿਚ ਵਸ ਕੇ । ੭ ।

ਸਮਾਲਹਿ-ਯਾਦ ਕਰਦੇ ਹਨ, ਹਿਰਦੇ ਵਿਚ ਵਸਾਂਦੇ ਹਨ । ਸੁਖਿ-ਸੁਖ ਵਿਚ ।
ਅਪਰੰਪਰ-ਪਰੇ ਤੋਂ ਪਰੇ । ਗੁਣੀ-ਗੁਣਾਂ ਦਾ ਖ਼ਜ਼ਾਨਾ । ਗਹੀਰ-ਡੂੰਘਾ, ਵੱਡੇ ਜਿਗਰੇ
ਵਾਲਾ । ੮ ।

ਅਰਥ :-ਹੇ ਪ੍ਰਭੂ ਜੀ ! ਤੂੰ ਆਪ ਹੀ (ਸਰਨ ਆਏ ਜੀਵਾਂ ਦੇ ਹਿਰਦੇ ਉਤੇ ਆਪਣੇ ਪਿਆਰ ਦਾ) ਰੰਗ ਚਾੜ੍ਹਦਾ ਹੈਂ । ਪ੍ਰਭੂ-ਪਿਆਰ ਦੇ ਰੰਗ ਵਿਚ ਰੰਗੇ ਹੋਏ ਹੋ ਭਰਾਵੋ ! ਪਰਮਾਤਮਾ ਨਾਲ ਪਿਆਰ ਪਾ ਕੇ ਉਸ ਦੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ । ਰਹਾਉ ।

ਹੇ ਭਾਈ ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਨਾਲ ਜਾਣ-ਪਛਾਣ ਬਣਦੀ ਹੈ, ਪੂਰੀ ਕਿਸਮਤਿ ਨਾਲ (ਗੁਰੂ ਜੀਵ ਨੂੰ ਪਰਮਾਤਮਾ ਨਾਲ) ਮਿਲਾ ਦੇਂਦਾ ਹੈ । ਹੇ ਭਾਈ ! ਖਸਮ-ਪ੍ਰਭੂ ਨਾਲ ਪਿਆਰ ਕਰਨ ਵਾਲੀਆਂ ਜੀਵ-ਇਸਤ੍ਰੀਆਂ ਸਦਾ ਆਤਮਕ ਸੁਖ ਮਾਣਦੀਆਂ ਹਨ, ਪ੍ਰਭੂ ਨਾਲ ਪਿਆਰ ਪਾ ਕੇ ਉਹ ਹਰ ਵੇਲੇ ਉਸ ਦੇ ਪ੍ਰੇਮ-ਰੰਗ ਵਿਚ ਰੰਗੀਆਂ ਰਹਿੰਦੀਆਂ ਹਨ । ੧ ।

ਹੇ ਭਾਈ ! ਜੇਹੜੀ ਜੀਵ-ਇਸਤ੍ਰੀ ਆਪਾ-ਭਾਵ ਛੱਡ ਕੇ, ਤੇ, ਮਨ ਲਾ ਕੇ ਗੁਰੂ ਦੀ ਦੱਸੀ ਕਾਰ ਕਰਦੀ ਹੈ, (ਉਸ ਦੇ ਅੰਦਰ) ਸਦਾ ਆਤਮਕ ਅਭੈਲਤਾ ਬਣੀ ਰਹਿੰਦੀ ਹੈ, ਉਸ ਨੂੰ ਕਦੇ ਦੁੱਖ ਪੈਂਦਾ ਨਹੀਂ ਸਕਦਾ, ਉਸ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ । ੨ ।

ਹੇ ਭਾਈ ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਰਜ਼ਾ ਨੂੰ ਨਹੀਂ ਸਮਝਦੀ, ਉਹ ਕੋਝੇ ਲੱਛਣਾਂ ਵਾਲੀ ਹੈ, ਚੰਦਰੀ ਹੈ । (ਜੇ ਉਹ ਵਿਖਾਵੇ-ਮਾਤਰ) ਮਨ ਦੇ ਹਠ ਨਾਲ (ਗੁਰੂ ਦੀ ਦੱਸੀ) ਕਾਰ ਕਰਦੀ ਹੈ ਤਾਂ ਭੀ, ਹੇ ਭਾਈ ! ਉਹ ਨਾਮ ਤੋਂ ਸੱਖਣੀ ਹੀ ਰਹਿੰਦੀ ਹੈ, ਉਹ ਸੁਠ ਦੀ ਹੀ ਵਣਜਾਰਨ ਬਣੀ ਰਹਿੰਦੀ ਹੈ । ੩ ।

ਹੇ ਭਾਈ ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ ਉਹ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਗੀਤ ਗਾਂਦੇ ਹਨ, ਸਦਾ-ਬਿਰ ਪ੍ਰਭੂ ਦੇ ਪ੍ਰੇਮ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਦੁਨੀਆ ਦੇ ਮੌਹ ਵਲੋਂ) ਉਪਰਾਮਤਾ ਪੈਦਾ ਹੋ ਜਾਂਦੀ ਹੈ । ਹੇ ਭਾਈ ! ਉਹ (ਪ੍ਰਭੂ-ਪ੍ਰੇਮ ਦੇ ਰੰਗ ਵਿਚ) ਰੰਗੇ ਹੋਏ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਹਨ, ਉਹ ਨਿਡਰ ਰਹਿੰਦੇ ਹਨ, ਉਹਨਾਂ ਦੇ ਅੰਦਰ ਗੁਰੂ ਦੀ ਬਖਸ਼ੀ ਹੋਈ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ । ੪ ।

ਹੇ ਭਾਈ ! ਦਿਨ ਰਾਤ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ, ਜੋ ਸਭ ਜੀਵਾਂ ਨੂੰ ਮਾਰਦਾ ਹੈ ਤੇ ਜਿਵਾਂਦਾ ਹੈ । ਹੇ ਭਾਈ ! ਜਿਸ ਪਰਮਾਤਮਾ ਦੀ (ਜੀਵਾਂ ਉਤੇ ਕੀਤੀ ਹੋਈ) ਬਖਸ਼ਿਸ਼ ਬਹੁਤ ਵੱਡੀ ਹੈ, ਉਸ ਨੂੰ ਮਨ ਤੋਂ ਭੁਲਾਣਾ ਨਹੀਂ ਚਾਹੀਦਾ ।

੫ ।

ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਵਿਕਾਰਾਂ ਦੀ ਮੈਲ ਨਾਲ ਭਰੀ ਰਹਿੰਦੀ ਹੈ, ਉਸ ਦਾ ਮਨ ਸਦਾ ਭੋਲਦਾ ਰਹਿੰਦਾ ਹੈ (ਇਸ ਵਾਸਤੇ) ਉਸ ਨੂੰ

ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ। ਪਰ ਹੇ ਭਾਈ ! ਜਦੋਂ ਉਹ ਗੁਰੂ ਦੀ ਸਰਨ ਆ ਪੈਂਦੀ ਹੈ, ਤਦੋਂ ਪਰਮਾਤਮਾ ਦੇ ਗੁਣ ਚੇਤੇ ਕਰਨ ਲੱਗ ਪੈਂਦੀ ਹੈ। ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਉਸ ਸਦਾ-ਬਿਰ ਵਿਚ ਲੀਨ ਹੋ ਜਾਂਦੀ ਹੈ। ੬।

ਹੇ ਭਾਈ ! ਜਿਸ ਨੇ ਇਸ ਮਨੁੱਖਾ ਜਨਮ ਵਿਚ ਪਰਮਾਤਮਾ ਨੂੰ ਯਾਦ ਨਾਂਹ ਕੀਤਾ ਉਹ (ਪਰਲੋਕ ਵਿਚ) ਜਾ ਕੇ ਕੀਹ ਮੂੰਹ ਵਿਖਾਏਗਾ ? (ਸ਼ਰਮ-ਸਾਰ ਹੋਵੇਗਾ)। ਹੇ ਭਾਈ ! ਮਾਇਆ ਦੀ ਖ਼ਾਤਰ ਲੋਭ ਵਿਚ ਫਸ ਕੇ, (ਸੁਚੇਤ ਰਹਿਣ ਦੀਆਂ) ਵਾਜ਼ਾ ਪੈਂਦਿਆਂ ਭੀ ਉਸ ਨੇ ਆਪਣਾ ਆਤਮਕ ਜੀਵਨ ਲੁਟਾ ਲਿਆ। ੭।

ਹੇ ਭਾਈ ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਏ ਹਨ, ਉਹ ਆਨੰਦ ਵਿਚ ਵੱਸਦੇ ਹਨ ਉਹਨਾਂ ਦੇ ਸਰੀਰ ਨੂੰ ਸੁਖ ਸ਼ਾਂਤੀ ਪ੍ਰਾਪਤ ਰਹਿੰਦੀ ਹੈ। ਹੇ ਨਾਨਕ ! (ਆਖ-) ਹੇ ਭਾਈ ! ਤੂੰ ਉਸ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖ, ਜੇਹੜਾ ਬਹੁਤ ਬੇਅੰਤ ਹੈ ਜੋ ਗੁਣਾਂ ਦਾ ਮਾਲਕ ਹੈ, ਜੋ ਵੁਡੇ ਜਿਗਰੇ ਵਾਲਾ ਹੈ। ੮। ੩।

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ

੧ ਓ ਸਤਿਗੁਰਪ੍ਰਸਾਦਿ ॥ ਸਭੁ ਜਗੁ ਜਿਨਹਿ ਉਪਾਇਆ ਭਾਈ
ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ
ਅਪਣੀ ਵਥੁ ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ ॥
ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਬੁ ॥ ੧ ॥ ਮੇਰੇ ਮਨ
ਜਪੀਐ ਹਰਿ ਭਗਵੰਤਾ ॥ ਨਾਮ ਦਾਨੁ ਦੇਇ ਜਨ ਅਪਨੇ ਦੁਖ ਦਰਦ ਕਾ
ਹੰਤਾ ॥ ਰਹਾਉ ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉਨਿਧਿ ਭਰੇ
ਭੰਡਾਰ ॥ ਤਿਸ ਕੀ ਕੀਮਤਿ ਨਾ ਪਵੈ ਭਾਈ ਉਚਾ ਅਗਮ ਅਪਾਰ ॥ ਜੀਅ
ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ ॥ ਸਤਿਗੁਰੁ ਪੂਰਾ
ਭੋਟੀਐ ਭਾਈ ਸਬਦਿ ਮਿਲਾਵਣਹਾਰ ॥ ੨ ॥ [ਪੰਨਾ ੬੩੬]

ਪਦ ਅਰਥ :- ਸਭੁ-ਸਾਰਾ। ਜਿਨਹਿ-ਜਿਨਿ ਹੀ, ਜਿਸ ਨੇ ਹੀ [ਲਫਜ਼ 'ਜਿਨਿ' ਦੀ 'ਿ' ਠੀਕਾ ਵਿਸ਼ੇਸ਼ਣ 'ਹੀ' ਦੇ ਕਾਰਨ ਉੱਡ ਗਈ ਹੈ]। ਭਾਈ-ਹੇ ਭਾਈ ! ਕਰਣ-ਜਗਤ। ਕਰਣ ਕਾਰਣ-ਜਗਤ ਦਾ ਮੂਲ। ਸਮਰਥੁ-ਸਭ ਤਾਕਤਾਂ ਦਾ ਮਾਲਕ। ਜੀਉ-ਜਿੰਦ। ਪਿੰਡੁ-ਸਰੀਰ। ਦੇ ਕਰਿ-ਦੇ ਕੇ। ਵਥੁ-ਵਸਤ, ਸੱਤਿਆ। ਕਿਨਿ-ਕਿਸ ਦੀ ਰਾਹੀਂ ? ਕਿਸ ਪਾਸੋਂ ? ਕਹੀਐ-ਕਿਹਾ ਜਾ ਸਕਦਾ ਹੈ, ਬਿਆਨ ਕੀਤਾ ਜਾ ਸਕਦਾ ਹੈ। ਕਿਉ-ਕਿਵੇਂ ? ਅਕਥੁ-ਉਹ ਜਿਸ ਦਾ ਸਰੂਪ ਬਿਆਨ ਨਾਂਹ ਕੀਤਾ ਜਾ ਸਕੇ।

ਗੁਰੂ ਗੋਬਿੰਦ-ਗੋਬਿੰਦ ਦਾ ਰੂਪ ਗੁਰੂ । ਜਿਸ ਤੇ—[ਲਫਜ਼ 'ਜਿਸੁ' ਦਾ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ] ਜਿਸ ਪਾਸੋਂ । ਜਾਪੈ—ਸਮਝੀਦਾ ਹੈ । ਤਬੁ—ਅਸਲੀਅਤ । ੧ ।

ਦੇਇ—ਦੇਂਦਾ ਹੈ । ਹੰਤਾ—ਨਾਸ ਕਰਨ ਵਾਲਾ । ਰਹਾਉ ।

ਜਾ ਕੈ ਘਰਿ—ਜਿਸ (ਪ੍ਰਭੂ) ਦੇ ਘਰ ਵਿਚ । ਨਉ ਨਿਧਿ—ਜਗਤ ਦੇ ਸਾਰੇ ਨੌਂ ਹੀ ਖ਼ਜ਼ਾਨੇ । ਭੰਡਾਰ—ਖ਼ਜ਼ਾਨੇ । ਤਿਸ ਕੀ—[ਲਫਜ਼ 'ਤਿਸ' ਦਾ ਸੰਬੰਧਕ 'ਕੀ' ਦੇ ਕਾਰਨ ਉੱਡ ਗਿਆ ਹੈ] । ਅਗਮੁ—ਅਪਹੁੰਚ । ਅਪਾਰ—ਬੇਅੰਤ, ਜਿਸ ਦਾ ਪਾਰਲਾ ਬੰਨਾ ਨਹੀਂ ਦਿੱਸਦਾ । ਸਾਰ—ਸੰਭਾਲ । ਭੇਟੀਐ—ਲੱਭੀਏ । ਸਬਦਿ—ਸ਼ਬਦ ਵਿਚ (ਜੋੜ ਕੇ) । ਮਿਲਾਵਣਹਾਰ—ਮਿਲਾ ਸਕਣ ਵਾਲਾ । ੨ ।

ਅਰਥ :—ਹੇ ਮੇਰੇ ਮਨ ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ । ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ । ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ । ਰਹਾਉ ।

ਹੇ ਭਾਈ ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸ਼ੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ । ਹੇ ਭਾਈ ! ਉਸ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ । ਉਸ ਨੂੰ ਕਿਵੇਂ ਵੇਖਿਆ ਜਾਏ ? ਹੇ ਭਾਈ ! ਗੋਬਿੰਦ ਦੇ ਰੂਪ ਗੁਰੂ ਦੀ ਸਿਫਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ । ੧ ।

ਹੇ ਭਾਈ ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌਂ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ । ਹੇ ਭਾਈ ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ । (ਉਸ ਦਾ ਦਰਸਨ ਕਰਨ ਲਈ) ਹੇ ਭਾਈ ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ । ੨ ।

ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ ॥ ਗੁਰ ਬਚਨੀ ਸੁਖੁ ਉਪਜੈ

ਭਾਈ ਸਭਿ ਫਲ ਸਤਿਗੁਰ ਪਾਸਿ ॥ ੩ ॥ ਮੇਰਾ ਤੇਰਾ ਛੇਡੀਐ ਭਾਈ
 ਹੋਈਐ ਸਭ ਕੀ ਧੂਰਿ ॥ ਘਟਿ ਘਟਿ ਬ੍ਰਹਮੁ ਪਸਾਰਿਆ ਭਾਈ ਪੇਖੈ ਸੁਣੈ
 ਹਜ਼ੂਰਿ ॥ ਜਿਤੁ ਦਿਨਿ ਵਿਸਰੈ ਪਾਰਬ੍ਰਹਮੁ ਭਾਈ ਤਿਤੁ ਦਿਨਿ ਮਰੀਐ
 ਝੂਰਿ ॥ ਕਰਨ ਕਰਾਵਨ ਸਮਰਥੋ ਭਾਈ ਸਰਬ ਕਲਾ ਭਰਪੂਰਿ ॥੪॥ ਪ੍ਰੇਮ
 ਪਦਾਰਥੁ ਨਾਮੁ ਹੈ ਭਾਈ ਮਾਇਆ ਮੋਹ ਬਿਨਾਸੁ ॥ ਤਿਸੁ ਭਾਵੈ ਤਾ ਮੇਲਿ
 ਲਏ ਭਾਈ ਹਿਰਦੇ ਨਾਮ ਨਿਵਾਸੁ ॥ ਗੁਰਮੁਖਿ ਕਮਲੁ ਪ੍ਰਗਾਸੀਐ ਭਾਈ
 ਰਿਦੈ ਹੋਵੈ ਪਰਗਾਸੁ ॥ ਪ੍ਰਗਟੁ ਭਇਆ ਪਰਤਾਪੁ ਪ੍ਰਭ ਭਾਈ ਮਉਲਿਆ
 ਧਰਤਿ ਅਕਾਸੁ ॥ ੫ ॥ [ਪੰਨਾ ੬੩੯]

ਪਦ ਅਰਥ :- ਸਚੇ-ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ। ਸਰੇਵੀ-
 ਅਹਿ-ਸੇਵੇ ਜਾਣੇ ਚਾਹੀਦੇ ਹਨ। ਭ੍ਰਮੁ-ਭਟਕਣਾ। ਮਿਲਿ-ਮਿਲ ਕੇ। ਮਾਂਜੀਐ-
 ਮਾਂਜਣਾ ਚਾਹੀਦਾ ਹੈ। ਕੈ ਨਾਮਿ-ਦੇ ਨਾਮ ਵਿਚ। ਗਿਆਨ-ਆਤਮਕ ਜੀਵਨ ਦੀ
 ਸੂਝ। ਅਗਿਆਨਤਾ-ਆਤਮਕ ਜੀਵਨ ਵਲੋਂ ਬੇ ਸਮਝੀ। ਕਮਲ ਪਰਗਾਸੁ-(ਹਿਰਦੇ
 ਦੇ) ਕੋਲ ਫੁੱਲ ਦਾ ਖਿੜਾਉ। ਸਭਿ-ਸਾਰੇ। ੩।

ਮੇਰਾ ਤੇਰਾ-ਮੇਰ-ਤੇਰ, ਵਿਤਕਰਾ। ਹੋਈਐ-ਬਣ ਜਾਣਾ ਚਾਹੀਦਾ ਹੈ। ਧੂਰਿ-
 ਖ਼ਾਕ। ਘਟਿ ਘਟਿ-ਹਰੇਕ ਘਟ ਵਿਚ। ਹਜ਼ੂਰਿ-ਅੰਗ-ਸੰਗ ਹੋ ਕੇ। ਜਿਤੁ-ਜਿਸ
 ਵਿਚ। ਦਿਨਿ-ਦਿਨ ਵਿਚ। ਜਿਤੁ ਦਿਨਿ-ਜਿਸ ਦਿਨ ਵਿਚ। ਤਿਤੁ ਦਿਨਿ-ਉਸ ਦਿਨ
 ਵਿਚ। ਮਰੀਐ-ਮਰੀਦਾ ਹੈ। ਝੂਰਿ-ਪਛੁਤਾ ਕੇ। ਕਰਨ ਕਰਾਵਨ ਸਮਰਥੋ-ਸਭ ਕੁਝ
 ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ। ਕਲਾ-ਤਾਕਤ। ੪।

ਪਦਾਰਥੁ-ਕੀਮਤੀ ਧਨ। ਮੋਹ ਬਿਨਾਸੁ-ਮੋਹ ਦਾ ਨਾਸ। ਤਿਸੁ ਭਾਵੈ-ਉਸ
 (ਪਰਮਾਤਮਾ) ਨੂੰ ਚੰਗਾ ਲੱਗੇ। ਹਿਰਦੈ-ਹਿਰਦੇ ਵਿਚ। ਗੁਰਮੁਖਿ-ਗੁਰੂ ਦੀ ਸ਼ਰਨ
 ਪਿਆਂ। ਰਿਦੈ-ਹਿਰਦੇ ਵਿਚ। ਪਰਗਾਸੁ-ਚਾਨਣ। ਪ੍ਰਗਟੁ ਭਇਆ-ਉੱਘੜ ਪੈਂਦਾ
 ਹੈ। ਪਰਤਾਪੁ-ਤਾਕਤ। ਮਉਲਿਆ-ਖਿੜਿਆ ਹੋਇਆ। ੫।

ਅਰਥ :- ਹੇ ਭਾਈ! ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ
 ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ
 ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ। ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ
 ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ)
 ਨਿਵਾਸ ਹੋ ਜਾਂਦਾ ਹੈ। (ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ
 ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ)

ਕੋਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ। ਹੇ ਭਾਈ ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ।੩।

ਹੇ ਭਾਈ ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ। ਹੇ ਭਾਈ ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ। ਹੇ ਭਾਈ ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੋੜ ਸਹੇੜ ਲਈਦੀ ਹੈ। ਹੇ ਭਾਈ ! (ਇਹ ਯਾਦ ਰੱਖ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ।੪।

ਹੇ ਭਾਈ ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ। ਹੇ ਭਾਈ ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ। ਹੇ ਭਾਈ ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੋਲ ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ। ਹੇ ਭਾਈ ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ।੫।

ਗੁਰਿ ਪੂਰੈ ਸੰਤੋਖਿਆ ਭਾਈ ਅਹਿਨਿਸਿ ਲਾਗਾ ਭਾਉ ॥ ਰਸਨਾ ਰਾਮੁ ਰਵੈ ਸਦਾ ਭਾਈ ਸਾਚਾ ਸਾਦੁ ਸੁਆਉ ॥ ਕਰਨੀ ਸੁਣਿ ਸੁਣਿ ਜੀਵਿਆ ਭਾਈ ਨਿਹਚਲੁ ਪਾਇਆ ਥਾਉ ॥ ਜਿਸੁ ਪਰਤੀਤਿ ਨ ਆਵਈ ਭਾਈ ਸੈ ਜੀਅੜਾ ਜਲਿ ਜਾਉ ॥ ੬ ॥ ਬਹੁ ਗੁਣ ਮੇਰੇ ਸਾਹਿਬੈ ਭਾਈ ਹਉ ਤਿਸ ਕੈ ਬਲਿ ਜਾਉ ॥ ਓਹੁ ਨਿਰਗੁਣੀਆਰੇ ਪਾਲਦਾ ਭਾਈ ਦੇਇ ਨਿਥਾਵੈ ਥਾਉ ॥ ਰਿਜਕੁ ਸੰਬਾਹੇ ਸਾਸਿ ਸਾਸਿ ਭਾਈ ਗੁੜਾ ਜਾ ਕਾ ਨਾਉ ॥ ਜਿਸੁ ਗੁਰੁ ਸਾਚਾ ਭੇਟੀਐ ਭਾਈ ਪੂਰਾ ਤਿਸੁ ਕਰਮਾਉ ॥੭॥ [ਪੰਨਾ ੬੪੦]

ਪਦ ਅਰਥ :- ਗੁਰਿ-ਗੁਰੂ ਨੇ । ਸੰਤੋਖਿਆ-ਸੰਤੋਖ ਦਿੱਤਾ । ਅਹਿ-ਦਿਨ । ਨਿਸਿ-ਰਾਤ । ਭਾਉ-ਪ੍ਰੇਮ ॥ ਰਸਨਾ-ਜੀਭ (ਨਾਲ) । ਰਵੈ-ਸਿਮਰਦਾ

ਹੈ । ਸਾਚਾ—ਸਦਾ ਕਾਇਮ ਰਹਿਣ ਵਾਲਾ । ਸੁਆਉ—ਸੁਆਰਥ, ਮਨੋਰਥ । ਕਰਨੀ—
ਕੰਨਾਂ ਨਾਲ, ਕਰਨੀਂ । ਜੀਅੜਾ—(ਨਿਭਾਗੀ) ਜਿੰਦ । ਜਲਿ ਜਾਉ—ਜਲਿ ਜਾਇ,
(ਵਿਕਾਰਾਂ ਵਿਚ) ਸੜ ਜਾਂਦੀ ਹੈ । ੬ ।

ਸਾਹਿਬੈ—ਸਾਹਿਬ ਵਿਚ । ਹਉ—ਮੈਂ । ਤਿਸ ਕੈ—ਉਸ ਤੋਂ [ਲਫੜ 'ਤਿਸੁ' ਦਾ
ਸੰਬੰਧਕ 'ਕੈ' ਦੇ ਕਾਰਨ ਉੱਡ ਗਿਆ ਹੈ] । ਬਲਿ—ਸਦਕੇ । ਜਾਉ—ਜਾਉਂ, ਜਾਂਦਾ
ਹਾਂ । ਦੇਇ—ਦੇਂਦਾ ਹੈ । ਸੰਬਾਹੈ—ਅਪੜਾਂਦਾ ਹੈ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ ।
ਗੁੜਾ—ਗੁੜਾ ਪ੍ਰੇਮ-ਰੰਗ ਦੇਣ ਵਾਲਾ । ਭੇਟੀਐ—ਮਿਲ ਪੈਂਦਾ ਹੈ । ਕਰਮਾਉ—ਕਿਸਮਤ
। ੭ ।

ਅਰਥ :-ਹੇ ਭਾਈ ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਵਾਤਿ ਦੇ ਦਿੱਤੀ,
(ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ, ਉਹ
ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ । (ਨਾਮ
ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ
ਹੈ । ਹੇ ਭਾਈ ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫਤਿ ਸਾਲਾਹ)
ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ)
ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ ।

ਪਰ, ਹੇ ਭਾਈ ! ਜਿਸ ਮਨੁੱਖ ਨੂੰ (ਗੁਰੂ ਉੱਤੇ) ਇਤਬਾਰ ਨਹੀਂ ਬੱਝਦਾ ਉਸ ਦੀ
(ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ)
। ੬ ।

ਹੇ ਭਾਈ ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-
ਕੁਰਬਾਨ ਜਾਂਦਾ ਹਾਂ । ਹੇ ਭਾਈ ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ
ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ । ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ
ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੁੜਾ ਰੰਗ
ਚਾੜ੍ਹ ਦੇਂਦਾ ਹੈ । ਹੇ ਭਾਈ ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ
ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ । ੭ ।

ਤਿਸੁ ਬਿਨੁ ਘੜੀ ਨ ਜੀਵੀਐ ਭਾਈ ਸਰਬ ਕਲਾ ਭਰਪੂਰਿ ॥
ਸਾਸਿ ਗਿਰਾਸਿ ਨ ਵਿਸਰੈ ਭਾਈ ਪੇਖਉ ਸਦਾ ਹਜੂਰਿ ॥ ਸਾਧੂ ਸੰਗਿ
ਮਿਲਾਇਆ ਭਾਈ ਸਰਬ ਰਹਿਆ ਭਰਪੂਰਿ ॥ ਜਿਨਾ ਪ੍ਰੀਤਿ ਨ ਲਗੀਆ
ਭਾਈ ਸੇ ਨਿਤ ਨਿਤ ਮਰਦੇ ਝੂਰਿ ॥ ੮ ॥ ਅੰਚਲਿ ਲਾਇ ਤਰਾਇਆ

ਭਾਈ ਭਉਜਲੁ ਦੁਖੁ ਸੰਸਾਰੁ ॥ ਕਰਿ ਕਿਰਪਾ ਨਦਰਿ ਨਿਹਾਲਿਆ ਭਾਈ
ਕੀਤੇਨੁ ਅੰਗੁ ਅਪਾਰੁ ॥ ਮਨੁ ਤਨੁ ਸੀਤਲੁ ਹੋਇਆ ਭਾਈ ਭੋਜਨੁ ਨਾਮ
ਅਧਾਰੁ ॥ ਨਾਨਕ ਤਿਸੁ ਸਰਣਾਗਤੀ ਭਾਈ ਜਿ ਕਿਲਬਿਖ ਕਾਟਣਹਾਰੁ
॥ ੯ ॥ ੧ ॥ [ਪੰਨਾ ੬੪੦]

ਪਦ ਅਰਥ :- ਨ ਜੀਵੀਐ-ਨਹੀਂ ਜੀ ਸਕੀਦਾ, ਆਤਮਕ ਜੀਵਨ ਨਹੀਂ
ਮਿਲ ਸਕਦਾ। ਕਲਾ-ਤਾਕਤਾਂ। ਸਾਸਿ-(ਹਰੇਕ) ਸਾਹ ਦੇ ਨਾਲ। ਗਿਰਾਸਿ-ਗਿਰਾਹੀ
ਦੇ ਨਾਲ। ਸਾਸਿ ਗਿਰਾਸਿ-ਸਾਹ ਲੈਂਦਿਆਂ ਤੇ ਖਾਂਦਿਆਂ। ਪੇਖਉ-ਪੇਖਉਂ, ਮੈਂ ਵੇਖਦਾ
ਹਾਂ। ਹਜੂਰਿ-ਅੰਗ-ਸੰਗ। ਸਾਧੂ ਸੰਗਿ-ਗੁਰੂ ਦੀ ਸੰਗਤਿ ਵਿਚ। ਮਰਦੇ-ਆਤਮਕ
ਮੌਤ ਸਹੇੜਦੇ ਹਨ। ਝੂਰਿ-ਚਿੰਤਾਤੁਰ ਹੋ ਕੇ। ੮।

ਅੰਚਲਿ-ਪੱਲੇ ਨਾਲ, ਲੜ ਨਾਲ। ਭਉਜਲੁ-ਸੰਸਾਰ-ਸਮੁੰਦਰ। ਕਰਿ-ਕਰ ਕੇ।
ਨਦਰਿ-ਮੋਹਰ ਦੀ ਨਿਗਾਹ। ਨਿਹਾਲਿਆ-ਤੱਕਿਆ। ਕੀਤੇਨੁ-ਉਸ ਨੇ ਕੀਤਾ।
ਅੰਗੁ-ਪੱਖ। ਅਪਾਰੁ-ਬੇਅੰਤ। ਸੀਤਲੁ-ਠੰਢਾ। ਅਧਾਰੁ-ਆਸਰਾ। ਕਿਲਬਿਖ-
ਪਾਪ। ਕਾਟਣਹਾਰੁ-ਕੱਟ ਸਕਣ ਵਾਲਾ। ਜਿ-ਜੇਹੜਾ। ੯।

ਅਰਥ :- ਹੇ ਭਾਈ ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ,
ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ
ਨਹੀਂ ਰਹਿ ਸਕਦਾ। ਹੇ ਭਾਈ ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ
ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ।
ਹੇ ਭਾਈ ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ
ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਵਿੱਸਣ ਲੱਗ ਪੈਂਦਾ ਹੈ। ਪਰ, ਹੇ ਭਾਈ ! ਜਿੰਨ੍ਹਾਂ
ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ
ਆਤਮਕ ਮੌਤ ਸਹੇੜਦੇ ਰਹਿੰਦੇ ਹਨ। ੮।

ਹੇ ਭਾਈ ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ
ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ। ਪ੍ਰਭੂ (ਉਸ ਉਤੇ) ਕਿਰਪਾ
ਕਰ ਕੇ (ਉਸ ਨੂੰ) ਮੋਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ
ਹੈ। ਹੇ ਭਾਈ ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ,
ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖੁਰਾਕ (ਖਾਂਦਾ ਹੈ), ਨਾਮ ਦਾ
ਸਹਾਰਾ ਲੈਂਦਾ ਹੈ। ਹੇ ਨਾਨਕ ! (ਆਖ-) ਹੇ ਭਾਈ ! ਉਸ ਪਰਮਾਤਮਾ ਦੀ ਸਰਨ
ਪਵੇ, ਜੋ ਸਾਰੇ ਪਾਪ ਕੱਟ ਸਕਦਾ ਹੈ। ੯। ੧।

ਸੋਰਠਿ ਮਹਲਾ ੫॥ ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ
 ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ
 ਮੋਹੁ ਵਧਾਇਆ ॥ ਜਿਸ ਨੋ ਕੀਤੇ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ
 ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮਨਾਮ ਲਿਵ
 ਲਾਇਆ ॥੧॥ ਮਨਿ ਤਨਿ ਤੇਰੀ ਟੇਕ ਹੈ ਪਿਆਰੇ ਮਨਿ ਤਨਿ ਤੇਰੀ ਟੇਕ॥
 ਤੁਧੁ ਬਿਨੁ ਅਵਰੁ ਨ ਕਰਨਹਾਰੁ ਪਿਆਰੇ ਅੰਤਰਜਾਮੀ ਏਕ ॥ ਰਹਾਉ ॥
 ਕੋਟਿ ਜਨਮ ਭ੍ਰਮਿ ਆਇਆ ਪਿਆਰੇ ਅਨਿਕ ਜੋਨਿ ਦੁਖੁ ਪਾਇ ॥ ਸਾਚਾ
 ਸਾਹਿਬੁ ਵਿਸਰਿਆ ਪਿਆਰੇ ਬਹੁਤੀ ਮਿਲੈ ਸਜਾਇ ॥ ਜਿਨ ਭੇਟੈ ਪੂਰਾ
 ਸਤਿਗੁਰੁ ਪਿਆਰੇ ਸੇ ਲਾਗੇ ਸਾਚੈ ਨਾਇ ॥ ਤਿਨਾ ਪਿਛੈ ਛੁਟੀਐ ਪਿਆਰੇ
 ਜੋ ਸਾਚੀ ਸਰਣਾਇ ॥੨॥ [ਪੰਨਾ ੬੪੦]

ਪਦ ਅਰਥ :- ਮਾਤ ਗਰਭ—ਮਾਂ ਦਾ ਪੇਟ । ਸਾਗਰੋ—ਸਮੁੰਦਰ । ਤਹ—ਉਥੇ, ਉਸ
 ਪੇਟ ਵਿਚ । ਕਾਢਿ—ਕੱਢ ਕੇ । ਬਿਖੁ—ਜ਼ਹਰ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ
 ਮਾਇਆ ਦੇ ਮੋਹ ਦੀ ਜ਼ਹਰ । ਪਸਰੀਆ—ਖਿਲਾਰ ਦਿੱਤੀ । ਜਿਸ ਨੋ—(ਲਫਜ਼ 'ਜਿਸੁ'
 ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ)। ਕਰਮੁ—ਬਖ਼ਸ਼ਸ਼ । ਤਿਸੁ—ਉਸ ਮਨੁੱਖ
 ਨੂੰ । ਆਰਾਧੇ—ਸਿਮਰਦਾ ਹੈ । ਸਾਸਿ ਸਾਸਿ—ਹਰੇਕ ਸਾਹ ਦੇ ਨਾਲ । ਲਿਵ—ਲਗਨ,
 ਪ੍ਰੀਤੀ । ੧ ।

ਮਨਿ—ਮਨ ਵਿਚ । ਤਨਿ—ਤਨ ਵਿਚ, ਹਿਰਦੇ ਵਿਚ । ਟੇਕ—ਆਸਰਾ । ਅਵਰੁ
 —ਕੋਈ ਹੋਰ । ਅੰਤਰਜਾਮੀ—ਦਿਲ ਦੀ ਜਾਣਨ ਵਾਲਾ । ਰਹਾਉ ।

ਕੋਟਿ—ਕੁੱਝਾਂ । ਭ੍ਰਮਿ—ਭਟਕ ਕੇ । ਪਾਇ—ਪਾ ਕੇ, ਸਹਾਰ ਕੇ । ਸਾਚਾ—ਸਦਾ
 ਕਾਇਮ ਰਹਿਣ ਵਾਲਾ । ਜਿਨ—ਜਿੰਨ੍ਹਾਂ ਨੂੰ । ਭੇਟੈ—ਮਿਲਦਾ ਹੈ । ਨਾਇ—ਨਾਮ ਵਿਚ ।
 ਸਾਚੈ ਨਾਇ—ਸਦਾ ਥਿਰ ਰਹਿਣ ਵਾਲੇ ਪ੍ਰਭੂ ਦੇ ਨਾਮ ਵਿਚ । ਤਿਨਾ ਪਿਛੈ—ਉਧਨਾਂ ਦੀ
 ਸਰਨ ਪੈ ਕੇ । ਛੁਟੀਐ—(ਮਾਇਆ ਦੇ ਮੋਹ ਤੋਂ) ਬਚ ਜਾਈਦਾ ਹੈ । ੨ ।

ਅਰਥ :- ਹੇ ਪਿਆਰੇ ਪ੍ਰਭੂ ! (ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ
 ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ) । ਹੇ ਪਿਆਰੇ ਪ੍ਰਭੂ !
 ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ । ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ
 ਕੁਝ ਕਰਨ ਦੀ ਸਮਰਥਾ ਵਾਲਾ ਹੋਵੇ । ਰਹਾਉ ।

ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ
 ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ

ਰੱਖਿਆ) । ਮਾਂ ਦੇ ਪੈਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ । ਹੇ ਭਾਈ ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੋਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ । ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ । ੧ ।

ਹੇ ਭਾਈ ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ, (ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ । ਹੇ ਭਾਈ ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਬਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ । ਹੇ ਭਾਈ ! ਜੇਹੜੇ ਮਨੁੱਖ ਸਦਾ-ਬਿਰ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਉਹਨਾਂ ਦੇ ਪੂਰਨਿਆਂ ਤੇ ਤੁਰ ਕੇ (ਮਾਇਆ ਦੇ ਮੋਹ ਦੀ ਜ਼ਹਰ ਤੋਂ) ਬਚ ਜਾਈਦਾ ਹੈ । ੨ ।

ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਤਨਿ ਕੀਤਾ ਰੋਗੁ ॥
ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ
ਭੁੰਚਾਇ ਭੁਲਾਇਅਨੁ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ
ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਲਾਲਚਿ
ਆਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ
ਸੁਆਮੀ ਸੇ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ
ਉਤਰੈ ਨਾਹੀ ਸੂਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ਰਹਿਆ
ਮੂਲੁ ॥ ੪ ॥ [ਪੰਨਾ ੬੪੧]

ਪਦ ਅਰਥ :- ਤਿਨਿ-ਉਸ (ਮਿੱਠੇ) ਨੇ । ਤਨਿ-ਸਰੀਰ ਵਿਚ । ਕਉੜਾ-ਦੁਖ-
ਦਾਈ । ਪਤਿਸਟਿਆ-ਟਿਕ ਗਿਆ [ਸਥਾ to stand firmly] । ਤਿਸ ਤੇ-
[ਲਫਜ਼ 'ਤਿਸੁ' ਦਾ ਸੰਬੰਧਕ 'ਤੇ' ਦੇ ਕਾਰਨ ਉੱਡ ਗਿਆ ਹੈ] । ਸੋਗੁ-ਗਮ,
ਚਿੰਤਾ । ਭੋਗ-ਦੁਨੀਆ ਦੇ ਸੁਆਦਲੇ ਪਦਾਰਥ । ਭੁੰਚਾਇ-ਖਵਾ ਕੇ । ਭੁਲਾਇਅਨੁ-
ਉਸ (ਪ੍ਰਭੂ) ਨੇ ਕੁਰਾਹੇ ਪਾ ਦਿੱਤਾ । ਵਿਜੋਗੁ-ਵਿਛੋੜਾ । ਗੁਰ ਮੇਲਿ-ਗੁਰੂ ਨੂੰ ਮਿਲਾ ਕੇ ।
ਉਧਾਰਿਆ-ਵਿਕਾਰਾਂ ਤੋਂ ਬਚਾ ਲਿਆ । ਤਿਨ ਸੰਜੋਗੁ-ਉਹਨਾਂ ਦਾ (ਪ੍ਰਭੂ ਨਾਲ)
ਮਿਲਾਪ । ਧੁਰੇ-ਧੁਰ ਤੋਂ ਹੀ, ਪ੍ਰਭੂ ਦੀ ਹਜ਼ੂਰੀ ਵਿਚੋਂ ਹੀ । ਪਇਆ-ਲਿਖਿਆ ਪਿਆ
ਸੀ । ੩ ।

ਲਾਲਚਿ—ਲਾਲਚ ਵਿਚ । ਅਟਿਆ—ਲਿਬੜਿਆ । ਚਿਤਿ—ਚਿੱਤ ਵਿਚ । ਮੂਲਿ—
ਬਿਲਕੁਲ ਹੀ । ਪਾਰਬ੍ਰਹਮ—ਹੇ ਪਰਮਾਤਮਾ ! ਜੇ ਤਨ—[ਬਹੁ ਵਚਨ] ਉਹ ਸਰੀਰ ।
ਧੂੜਿ—ਮਿੱਟੀ, ਖ਼ਾਕ । ਬਿਲਲਾਟ—ਵਿਰਲਾਪ । ਕਰਹਿ—ਕਰਦੇ ਹਨ । ਸੂਲੁ—ਪੀੜ ।
ਤਿਨ ਕਾ ਮੂਲੁ—ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ । ਰਹਿਆ—ਬਚਿਆ
ਰਹਿੰਦਾ ਹੈ । ੪ ।

ਅਰਥ :—ਹੇ ਭਾਈ ! ਮਨੁੱਖ ਨੇ (ਸਾਰੀ ਉਮਰ ਦੁਨੀਆ ਦੇ ਪਦਾਰਥਾਂ ਨੂੰ) ਮਿੱਠੇ
ਮੰਨ ਕੇ ਖਾਧਾ, ਉਸ ਮਿੱਠੇ ਨੇ (ਉਸ ਦੇ) ਸਰੀਰ ਵਿਚ ਰੋਗ ਪੈਦਾ ਕਰ ਦਿੱਤਾ । ਉਹ
ਰੋਗ ਦੁਖਦਾਈ ਹੋ ਕੇ ਸਰੀਰ ਵਿਚ ਪੱਕਾ ਟਿਕ ਜਾਂਦਾ ਹੈ ਉਸ (ਰੋਗ) ਤੋਂ ਚਿੰਤਾ-ਗਮ
ਪੈਦਾ ਹੁੰਦੀ ਹੈ । ਦੁਨੀਆ ਦੇ ਪਦਾਰਥ ਖਵਾ ਖਵਾ ਕੇ ਉਸ ਪਰਮਾਤਮਾ ਨੇ (ਆਪ ਹੀ
ਜੀਵ ਨੂੰ) ਕੁਰਾਹੇ ਪਾ ਰੱਖਿਆ ਹੈ । (ਪਰਮਾਤਮਾ ਨਾਲੋਂ ਜੀਵ ਦਾ) ਵਿਛੋੜਾ ਮੁੱਕਣ
ਵਿਚ ਨਹੀਂ ਆਉਂਦਾ ।

ਜਿੰਨ੍ਹਾਂ ਜੀਵਾਂ ਨੂੰ ਗੁਰੂ ਨਾਲ ਮਿਲਾ ਕੇ ਪ੍ਰਭੂ ਨੇ (ਪਦਾਰਥਾਂ ਦੇ ਭੋਗਾਂ ਤੋਂ) ਬਚਾ
ਲਿਆ, ਧੁਰੋਂ ਲਿਖੇ ਅਨੁਸਾਰ ਉਹਨਾਂ ਦਾ (ਪਰਮਾਤਮਾ ਨਾਲ) ਮਿਲਾਪ ਹੋ ਗਿਆ।

ਹੇ ਪਿਆਰੇ ਪ੍ਰਭੂ ! ਜੇਹੜੇ ਮਨੁੱਖ (ਸਦਾ) ਮਾਇਆ ਦੇ ਲਾਲਚ ਵਿਚ ਫਸੇ
ਰਹਿੰਦੇ ਹਨ, ਉਹਨਾਂ ਦੇ ਚਿੱਤ ਵਿਚ ਤੂੰ ਉੱਕਾ ਹੀ ਨਹੀਂ ਵੱਸਦਾ । ਹੇ ਮਾਲਕ ਪ੍ਰਭੂ !
ਜਿੰਨ੍ਹਾਂ ਨੂੰ ਤੇਰੀ ਯਾਦ ਭੁੱਲ ਜਾਂਦੀ ਹੈ ਉਹ ਸਰੀਰ (ਆਤਮਕ ਜੀਵਨ ਦੀ ਪੂੰਜੀ ਬਣਾਣ
ਤੋਂ ਬਿਨਾ ਹੀ) ਮਿੱਟੀ ਹੋ ਜਾਂਦੇ ਹਨ । (ਮਾਇਆ ਦੇ ਮੋਹ ਦੇ ਕਾਰਨ ਦੁੱਖੀ ਹੋ ਹੋ ਕੇ) ਉਹ
ਬਥੇਰੇ ਵਿਲਕਦੇ ਹਨ, ਪਰ ਉਹਨਾਂ ਦੇ ਅੰਦਰ ਦਾ ਉਹ ਦੁੱਖ ਦੂਰ ਨਹੀਂ ਹੁੰਦਾ ।

ਹੇ ਭਾਈ ! ਗੁਰੂ ਨਾਲ ਮਿਲਾ ਕੇ ਜਿੰਨ੍ਹਾਂ ਦਾ ਜੀਵਨ ਪਰਮਾਤਮਾ ਸੋਹਣਾ ਬਣਾ
ਦੇਂਦਾ ਹੈ, ਉਹਨਾਂ ਦਾ ਆਤਮਕ ਜੀਵਨ ਦਾ ਸਰਮਾਇਆ ਬਚਿਆ ਰਹਿੰਦਾ ਹੈ । ੪ ।

ਸਾਕਤ ਸੰਗੁ ਨ ਕੀਜਈ ਪਿਆਰੇ ਜੇਕਾ ਪਾਰਿ ਵਸਾਇ ॥ ਜਿਸੁ
ਮਿਲਿਐ ਹਰਿ ਵਿਸਰੈ ਪਿਆਰੇ ਸੁ ਮੁਹਿ ਕਾਲੈ ਉਠਿ ਜਾਇ ॥ ਮਨਮੁਖਿ
ਢੇਈ ਨਹ ਮਿਲੈ ਪਿਆਰੇ ਦਰਗਹ ਮਿਲੈ ਸਜਾਇ ॥ ਜੇ ਗੁਰ ਮੇਲਿ
ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥ ੫ ॥ ਸੰਜਮ ਸਹਸ ਸਿਆਣਪਾ
ਪਿਆਰੇ ਇਕ ਨ ਚਲੀ ਨਾਲਿ ॥ ਜੇ ਬੇਮੁਖ ਗੋਬਿੰਦ ਤੇ ਪਿਆਰੇ ਤਿਨ
ਕੁਲਿ ਲਾਗੈ ਗਾਲਿ ॥ ਹੋਈ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੀ
ਨਾਲਿ ॥ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ
॥੬॥ [ਪੰਨਾ ੬੪੧]

ਪਦ ਅਰਥ :—ਸਾਕਤ ਸੰਗੁ—ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦਾ ਸਾਥ ।

ਕੀਜਈ—ਕਰਨਾ ਚਾਹੀਦਾ । ਜੇਕਾ—ਜਿਤਨਾ ਕੁ । ਪਾਰਿ ਵਸਾਇ—ਵੱਸ ਚੱਲ ਸਕੇ ।
ਜਿਸੁ ਮਿਲਿਐ—ਜਿਸ (ਸਾਕਤ) ਨੂੰ ਮਿਲਿਆਂ । ਸੁ—[ਅਸਲ ਲਫਜ਼ 'ਸੁ' ਹੈ, ਇਥੇ
'ਸੁ' ਪੜ੍ਹਨਾ ਹੈ] । ਮੁਹਿ ਕਾਲੈ—ਕਾਲੇ ਮੂੰਹ ਨਾਲ, ਬਦਨਾਮੀ ਖੱਟ ਕੇ । ਉਠਿ—ਉੱਠ
ਕੇ । ਮਨਮੁਖਿ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ । ਵੋਈ—ਥਾਂ, ਆਸਰਾ ।
ਗੁਰ ਮੋਲਿ—ਗੁਰੂ ਨੂੰ ਮਿਲਾ ਕੇ । ਪੂਰੀ ਪਾਇ—ਸਫਲਤਾ ਪ੍ਰਾਪਤ ਹੁੰਦੀ ਹੈ । ੫ ।

ਸੰਜਮ—ਜੁਗਤਿ । ਸਹਸ—ਹਜ਼ਾਰਾਂ । ਨਾਲਿ ਨ ਚਲੀ—ਮਦਦ ਨਹੀਂ ਕਰਦੀ ।
ਤੇ—ਤੋਂ । ਕੁਲਿ—ਕੁਲ ਵਿਚ, ਖ਼ਾਨਦਾਨ ਵਿਚ । ਗਾਲਿ—ਕਲੰਕ । ਰੂੜੁ—ਝੂਠ ।
ਮਿਲਾਇਓਨੁ—ਉਸ (ਪਰਮਾਤਮਾ) ਨੇ ਮਿਲਾ ਦਿੱਤਾ । ਸਾਚਾ—ਸਦਾ-ਬਿਟ । ਸਮਾਲਿ—
ਸਮਾਲਹਿ, ਸੰਭਾਲਦੇ ਹਨ, ਹਿਰਦੇ ਵਿਚ ਵਸਦੇ ਹਨ । ੬ ।

ਅਰਥ :-ਹੇ ਭਾਈ ! ਜਿਥੋਂ ਤਕ ਵੱਸ ਲੱਗੇ, ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ
ਦਾ ਸਾਥ ਨਹੀਂ ਕਰਨਾ ਚਾਹੀਦਾ, ਕਿਉਂਕਿ ਉਸ ਮਨੁੱਖ ਨੂੰ ਮਿਲਿਆਂ ਪਰਮਾਤਮਾ
ਵਿਸਰ ਜਾਂਦਾ ਹੈ । (ਜੇਹੜਾ ਮਨੁੱਖ ਸਾਕਤ ਦਾ ਸੰਗ ਕਰਦਾ ਹੈ) ਉਹ ਬਦਨਾਮੀ ਖੱਟ
ਕੇ ਹੀ ਦੁਨੀਆ ਤੋਂ ਚਲਾ ਜਾਂਦਾ ਹੈ । ਹੇ ਭਾਈ ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ
ਮਨੁੱਖ ਨੂੰ ਪਰਮਾਤਮਾ ਦੀ ਦਰਗਾਹ ਵਿਚ ਥਾਂ ਨਹੀਂ ਮਿਲਦੀ, (ਉਸ ਨੂੰ ਤਾਂ ਸਗੋਂ ਉਥੇ)
ਸਜ਼ਾ ਮਿਲਦੀ ਹੈ । ਪਰ, ਹੇ ਭਾਈ ! ਗੁਰੂ ਨਾਲ ਮਿਲਾ ਕੇ ਜਿੰਨ੍ਹਾਂ ਮਨੁੱਖਾਂ ਦਾ ਜੀਵਨ
ਪਰਮਾਤਮਾ ਨੇ ਸੋਹਣਾ ਬਣਾ ਦਿੱਤਾ ਹੈ, ਉਹਨਾਂ ਨੂੰ ਸਫਲਤਾ ਪ੍ਰਾਪਤ ਹੁੰਦੀ ਹੈ । ੫ ।

ਹੇ ਭਾਈ ! (ਵਰਤ ਨੇਮ ਆਦਿਕ) ਹਜ਼ਾਰਾਂ ਸੰਜਮ ਤੇ ਹਜ਼ਾਰਾਂ ਸਿਆਣਪਾਂ (ਜੋ
ਮਨੁੱਖ ਕਰਦਾ ਰਹੇ, ਤਾਂ ਇਹਨਾਂ ਵਿਚੋਂ) ਇੱਕ ਭੀ (ਪਰਲੋਕ ਵਿਚ) ਮਦਦ ਨਹੀਂ
ਕਰਦੀ । ਜੇਹੜੇ ਮਨੁੱਖ ਪਰਮਾਤਮਾ ਵਲੋਂ ਆਪਣਾ ਮੂੰਹ ਭਵਾਈ ਰੱਖਦੇ ਹਨ, ਉਹਨਾਂ
ਦੇ (ਤਾਂ) ਖ਼ਾਨਦਾਨ ਵਿਚ (ਭੀ) ਕਲੰਕ ਦਾ ਟਿੱਕਾ ਲੱਗ ਜਾਂਦਾ ਹੈ । (ਸਾਕਤ ਮਨੁੱਖ
ਹਿਰਦੇ ਵਿਚ) ਵੱਸਦੇ (ਕੀਮਤੀ ਹਰਿ-ਨਾਮ) ਪਦਾਰਥ ਨਾਲ ਸਾਂਝ ਨਹੀਂ ਪਾਂਦਾ (ਦੁਨੀਆ
ਦੇ ਨਾਸਵੰਤ ਪਦਾਰਥਾਂ ਨਾਲ ਹੀ ਮੌਹ ਪਾਈ ਰੱਖਦਾ ਹੈ, ਪਰ ਕੋਈ ਭੀ) ਨਾਸਵੰਤ
ਪਦਾਰਥ (ਪਰਲੋਕ ਵਿਚ) ਨਾਲ ਨਹੀਂ ਜਾਂਦਾ । ਹੇ ਭਾਈ ! ਜਿੰਨ੍ਹਾਂ ਮਨੁੱਖਾਂ ਨੂੰ ਉਸ
ਪਰਮਾਤਮਾ ਨੇ ਗੁਰੂ ਮਿਲਾ ਦਿੱਤਾ ਹੈ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-
ਨਾਮ (ਆਪਣੇ ਹਿਰਦੇ ਵਿਚ) ਵਸਾਈ ਰੱਖਦੇ ਹਨ । ੬ ।

ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਜਿਸ ਨੇ ਨਦਰਿ ਕਰੇ ॥
ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ
ਤਿਨ ਲੰਘਿਆ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ
ਪਿਆਰੇ ਸੇਈ ਸਦਾ ਖਰੇ ॥ ੭ ॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ

ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਵਹਿ ਪਏ ਪਿਆਰੇ ਜਿ ਅੰਤਰ-
ਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ
॥ ਸੇ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਕਰਬਾਣੁ ॥ ੮ ॥ ੨ ॥
[ਪੰਨਾ ੬੪੧]

ਪਦ ਅਰਥ :-ਸਤੁ-ਦਾਨ, ਸੇਵਾ । ਗਿਆਨ-ਆਤਮਕ ਜੀਵਨ ਦੀ ਸੂਝ ।
ਧਿਆਨੁ-ਪ੍ਰਭੂ-ਚਰਨਾਂ ਵਿਚ ਸੁਰਤਿ ਦਾ ਜੁੜੇ ਰਹਿਣਾ । ਜਿਸ ਨੋ-ਜਿਸ ਉਤੇ [ਲਫਜ਼
'ਜਿਸੁ' ਦਾ ਸੰਬੰਧਕ 'ਨੋ' ਦੇ ਕਾਰਨ ਉੱਡ ਗਿਆ ਹੈ] । ਅਨਦਿਨੁ-ਹਰ ਰੋਜ਼, ਹਰ
ਵੇਲੇ । ਰਵੈ-ਚੇਤੇ ਕਰਦਾ ਹੈ । ਅੰਮ੍ਰਿਤ-ਅੰਮ੍ਰਿਤ ਨਾਲ, ਆਤਮਕ ਜੀਵਨ ਦੇਣ ਵਾਲੇ
ਨਾਮ-ਜਲ ਨਾਲ ਨਾਲ । ਪੂਰ ਭਰੇ-ਭਰਪੂਰ। ਸਾਗਰੁ-ਸਮੁੰਦਰ। ਭਵਜਲੁ-ਸੰਸਾਰ-ਸਮੁੰਦਰ।
ਪਰੇ-ਪਹੁੰਚ ਗਏ । ਜਿਸੁ ਭਾਵੈ-ਜੋ ਤੈਨੂੰ ਚੰਗਾ ਲੱਗਦਾ ਹੈ । ਮੇਲਿ ਲੈਹਿ-ਤੂੰ ਮੇਲ ਲੈਂਦਾ
ਹੈਂ । ਖਰੇ-ਚੰਗੇ, ਚੰਗੇ ਜੀਵਨ ਵਾਲੇ । ੭ ।

ਸੰਮੁਖ-ਸਾਰੀਆਂ ਤਾਕਤਾਂ ਦਾ ਮਾਲਕ । ਪੁਰਖੁ-ਸਰਬ-ਵਿਆਪਕ । ਦੇਉ-ਪ੍ਰਕਾਸ਼
-ਰੂਪ । ਤਿਸ ਕਾ-[ਲਫਜ਼ 'ਤਿਸੁ' ਦਾ ਸੰਬੰਧਕ 'ਕਾ' ਦੇ ਕਾਰਨ ਉੱਡ ਗਿਆ ਹੈ] ।
ਤਾਣੁ-ਆਸਰਾ । ਜਿ-ਜੇਹੜਾ । ਅੰਤਰਜਾਮੀ-ਦਿਲ ਦੀ ਜਾਣਨ ਵਾਲਾ । ਜਾਣੁ-ਸੁਜਾਨ,
ਸਿਆਣਾ । ਹਲਤੁ-ਇਹ ਲੋਕ । ਪਲਤੁ-ਪਰਲੋਕ । ਮਸਤਕਿ-ਮੱਥੇ ਉਤੇ । ਸਚੁ-ਸਦਾ
ਬਿਰ ਰਹਿਣ ਵਾਲਾ । ਨੀਸਾਣੁ-ਨਿਸ਼ਾਨ, ਮੋਹਰ । ਸਦ-ਸਦਾ । ੮ ।

ਅਰਥ :-ਹੇ ਭਾਈ ! ਜਿਸ ਮਨੁੱਖ ਉਤੇ ਪਰਮਾਤਮਾ ਮੋਹਰ ਦੀ ਨਿਗਾਹ ਕਰਦਾ
ਹੈ, ਉਸ ਦੇ ਅੰਦਰ ਸੇਵਾ ਸੰਤੋਖ ਗਿਆਨ ਧਿਆਨ(ਆਦਿਕ ਗੁਣ ਪੈਦਾ ਹੋ ਜਾਂਦੇ ਹਨ)।
ਉਹ ਮਨੁੱਖ ਹਰ ਵੇਲੇ ਪਰਮਾਤਮਾ ਦੀ ਸਿਫਤਿ ਸਾਲਾਹ ਕਰਦਾ ਰਹਿੰਦਾ ਹੈ, ਪਰਮਾ-
ਤਮਾ ਦੇ ਗੁਣ ਚੇਤੇ ਕਰਦਾ ਰਹਿੰਦਾ ਹੈ, (ਉਸ ਦਾ ਹਿਰਦਾ) ਆਤਮਕ ਜੀਵਨ ਦੇਣ ਵਾਲੇ
ਨਾਮ-ਜਲ ਨਾਲ ਨਕਾਨਕ ਭਰਿਆ ਰਹਿੰਦਾ ਹੈ । (ਹੇ ਭਾਈ ! ਜਿੰਨ੍ਹਾਂ ਮਨੁੱਖਾਂ ਉਤੇ ਪ੍ਰਭੂ
ਦੀ ਮੋਹਰ ਦੀ ਨਿਗਾਹ ਹੁੰਦੀ ਹੈ) ਉਹ ਮਨੁੱਖ ਦੁੱਖਾਂ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ
ਉਹ ਸੰਸਾਰ-ਸਮੁੰਦਰ ਤੋਂ ਪਾਰ ਪਹੁੰਚ ਜਾਂਦੇ ਹਨ ।

ਹੇ ਪਿਆਰੇ ਪ੍ਰਭੂ ! ਜੇਹੜਾ ਜੇਹੜਾ ਮਨੁੱਖ ਤੈਨੂੰ ਚੰਗਾ ਲੱਗਦਾ ਹੈ, ਉਸ ਉਸ ਨੂੰ
ਤੂੰ (ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ । ਉਹ ਬੰਦੇ ਸਦਾ ਲਈ ਚੰਗੇ ਜੀਵਨ ਵਾਲੇ
ਹੋ ਜਾਂਦੇ ਹਨ । ੭ ।

ਹੇ ਭਾਈ ! ਪਰਮਾਤਮਾ ਸਾਰੀਆਂ ਤਾਕਤਾਂ ਦਾ ਮਾਲਕ ਹੈ, ਸਰਬ-ਵਿਆਪਕ ਹੈ,
ਦਇਆ ਦਾ ਘਰ ਹੈ, ਪ੍ਰਕਾਸ਼-ਰੂਪ ਹੈ । ਭਗਤਾਂ ਨੂੰ (ਸਦਾ)ਉਸ ਦਾ ਆਸਰਾ ਰਹਿੰਦਾ ਹੈ।
ਹੇ ਭਾਈ ! ਭਗਤ ਉਸ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ, ਜੇਹੜਾ ਸਭ ਦੇ
ਦਿਲ ਦੀ ਜਾਣਨ ਵਾਲਾ ਹੈ, ਤੇ, ਸਿਆਣਾ ਹੈ । ਹੇ ਭਾਈ ! ਜਿਸ ਮਨੁੱਖ ਦੇ ਮੱਥੇ ਉਤੇ

ਸਦਾ ਕਾਇਮ ਰਹਿਣ ਵਾਲੀ ਮੋਹਰ ਲਾ ਦੋਂਦਾ ਹੈ, ਉਸ ਦਾ ਇਹ ਲੋਕ ਤੇ ਪਰਲੋਕ ਸੰਵਰ ਜਾਂਦਾ ਹੈ ।

ਹੇ ਨਾਨਕ ! ਆਖ-ਹੇ ਭਾਈ (ਮੇਰੀ ਤਾਂ ਸਦਾ ਇਹੀ ਤਾਂਘ ਹੈ ਕਿ) ਉਹ ਪਰਮਾਤਮਾ ਮੈਨੂੰ ਕਦੇ ਭੀ ਨਾਹ ਭੁੱਲੇ । ਮੈਂ (ਉਸ ਤੋਂ) ਸਦਾ ਸਦਕੇ ਜਾਂਦਾ ਹਾਂ । ੮।੨।

ਸੋਰਠਿ ਮਹਲਾ ੫ ਘਰੁ ੨ ਅਸਟਪਦੀਆ

੧ ਓ ਸਤਿਗੁਰਪ੍ਰਸਾਦਿ ॥ ਪਾਨੁ ਪੜਿਓ ਅਰੁ ਬੇਦੁ ਬੀਚਾਰਿਓ
ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ
ਅਹੰਬੁਧਿ ਬਾਧੇ ॥ ੧ ॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ
ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ
॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥
ਤਟ ਤੀਰਥ ਸਭ ਧਰਨੀ ਭ੍ਰਮਿਓ ਦੁਬਿਧਾ ਛੁਟਕੈ ਨਾਹੀ ॥੨॥ ਮਨ ਕਾਮਨਾ
ਤੀਰਥ ਜਾਇ ਬਸਿਓ ਸਿਰਿ ਕਰਵਤ ਧਰਾਏ ॥ ਮਨ ਕੀ ਮੈਲੁ ਨ ਉਤਰੈ
ਇਹ ਬਿਧਿ ਜੇ ਲਖ ਜਤਨ ਕਰਾਏ ॥੩॥ ਕਨਿਕ ਕਾਮਿਨੀ ਹੋਵਰ ਗੋਵਰ
ਬਹੁ ਬਿਧਿ ਦਾਨੁ ਦਾਤਾਰਾ ॥ ਅੰਨ ਬਸਤ੍ਰ ਭੂਮਿ ਬਹੁ ਅਰਪੇ ਨਹ ਮਿਲੀਐ
ਹਰਿਦੁਆਰਾ ॥੪॥ [ਪੰਨਾ ੬੪੧]

ਪਦ ਅਰਥ:- ਪੜਿਓ-ਪੜ੍ਹਿਆ(ਕਈਆਂ ਨੇ) । ਅਰੁ-ਅਤੇ । ਨਿਵਲਿ-ਖਲੋ ਕੇ, ਗੋਡਿਆਂ ਉਤੇ ਹੱਥ ਰੱਖ ਕੇ, ਸਾਹ ਬਾਹਰ ਵਲ ਖਿੱਚ ਕੇ, ਆਂਦਰਾਂ ਨੂੰ ਭਵਾਣਾ-ਇਸ ਨਾਲ ਪੇਟ ਦੀਆਂ ਆਂਦਰਾਂ ਸਾਫ਼ ਰਹਿੰਦੀਆਂ ਹਨ, ਕਬਜ਼ ਨਹੀਂ ਰਹਿੰਦੀ । ਨਿਉਲੀ ਕਰਮ ਸਵੇਰੇ ਖ਼ਾਲੀ-ਪੇਟ ਕਰੀਦਾ ਹੈ । ਭੁਅੰਗਮ-ਭੁਇਅੰਗਮ, ਭੁਯੰਗਮ । ਪਿੱਠ ਦੀ ਕੰਗਰੋੜ ਦੇ ਨਾਲ ਨਾਲ ਕੰਡਲਨੀ ਨਾੜੀ ਜਿਸ ਦੀ ਸ਼ਕਲ ਸਰਪਣੀ ਵਰਗੀ ਹੈ । ਇਸ ਦੇ ਰਾਹ ਸੁਆਸ ਚੜ੍ਹਾਂਦੇ ਹਨ । ਸਾਧੇ-ਸਾਧਨ ਕੀਤੇ (ਕਈਆਂ ਨੇ) । ਸਿਉ-ਨਾਲ । ਸੰਗੁ-ਸਾਥ । ਛੁਟਕਿਓ-ਮੁੱਕ ਸਕਿਆ । ਅਧਿਕ-ਬਹੁਤ ਵਧੀਕ । ਅਹੰਬੁਧਿ-ਅਹੰਕਾਰ-ਭਰੀ ਮਤਿ । ਬਾਧੇ-ਬੱਝ ਗਏ । ੧ ।

ਪਿਆਰੇ-ਹੇ ਸੱਜਣ ! ਇਨ ਬਿਧਿ-ਇਹਨਾਂ ਤਰੀਕਿਆਂ ਨਾਲ । ਮੈ-ਮੇਰੇ ਵੇਖਦਿਆਂ । ਹਾਰਿ-ਹਾਰ ਕੇ, ਇਹਨਾਂ ਕਰਮਾਂ ਦਾ ਆਸਰਾ ਛੱਡ ਕੇ । ਪਰਿਓ-ਪਿਆ ਹਾਂ । ਕੈ ਦੁਆਰੈ-ਦੇ ਦਰ ਉਤੇ । ਬਿਬੇਕਾ-ਪਰਖ । ਰਹਾਉ ।

ਮੋਨਿ ਭਇਓ-ਕੋਈ ਚੁੱਪ ਸਾਧੀ ਬੈਠਾ ਹੈ । ਕਰਪਾਤੀ-[ਕਰ-ਹੱਥ । ਪਾਤ੍ਰ-ਭਾਂਡਾ] ਹੱਥਾਂ ਨੂੰ ਹੀ ਭਾਂਡਾ ਬਣਾ ਰੱਖਣ ਵਾਲਾ । ਮਾਹੀ-ਵਿਚ । ਤਟ-ਦਰੀਆ ਦਾ

ਕੰਢਾ । ਸਭ—ਸਾਰੀ । ਭ੍ਰਮਿਓ—ਭਟਕਦਾ ਫਿਰਿਆ । ਦੁਬਿਧਾ—ਦੁ-ਚਿੱਤਾ-ਪਨ, ਮੋਰ-ਤੋਰ, ਭਾਵਾਂ ਭੋਲ ਮਾਨਸਕ ਦਸ਼ਾ । ਛੁਟਕੈ ਨਾਹੀ—ਮੁੱਕਦੀ ਨਹੀਂ । ੨ ।

ਕਾਮਨਾ—ਇੱਛਾ, ਫੁਰਨਾ । ਸਿਰਿ—ਸਿਰ ਉਤੇ।ਕਰਵਤ—ਆਰਾ, ਸ਼ਿਵ ਜੀ ਵਾਲਾ ਆਰਾ ਜੋ ਬਨਾਰਸ ਦੇ ਸ਼ਿਵ-ਮੰਦਰ ਵਿਚ ਹੈ । ਸ਼ਿਵ-ਲੋਕ ਵਿਚ ਪਹੁੰਚਣ ਦੀ ਤਾਂਘ ਵਾਲੇ ਕਈ ਭੁੱਲੜ ਮਨੁੱਖ ਆਪਣੇ ਆਪ ਨੂੰ ਇਸ ਆਰੇ ਨਾਲ ਚਿਰਾ ਲੈਂਦੇ ਸਨ।ਇਨ ਬਿਧਿ—ਇਸ ਤਰੀਕੇ ਨਾਲ ! ੩ ।

ਕਨਿਕ—ਸੋਨਾ । ਕਾਮਿਨੀ—ਇਸਤ੍ਰੀ । ਹੈਵਰ—[ਹ੍ਰਯਕਰ] ਵਧੀਆ ਘੋੜੇ । ਗੈਵਰ—[ਗਯਕਰ] ਵਧੀਆ ਹਾਥੀ । ਦਾਤਾਰਾ—ਦੇਣ ਵਾਲਾ । ਅਰਪੇ—ਦਾਨ ਕਰਦਾ ਹੈ । ਹਰਿ ਦੁਆਰਾ—ਹਰੀ ਦੇ ਦਰ ਤੇ । ੪ ।

ਅਰਥ :—ਹੇ ਭਾਈ ! ਕੋਈ ਮਨੁੱਖ ਵੇਦ (ਆਦਿਕ ਧਰਮ-ਪੁਸਤਕ ਨੂੰ) ਪੜ੍ਹਦਾ ਹੈ ਅਤੇ ਵਿਚਾਰਦਾ ਹੈ । ਕੋਈ ਮਨੁੱਖ ਨਿਵਲੀਕਰਮ ਕਰਦਾ ਹੈ, ਕੋਈ ਕੁੰਡਲਨੀ ਨਾੜੀ ਰਸਤੇ ਪ੍ਰਾਣ ਚਾੜ੍ਹਦਾ ਹੈ । (ਪਰ ਇਹਨਾਂ ਸਾਧਨਾਂ ਨਾਲ ਕਾਮਾਦਿਕ) ਪੰਜਾਂ ਨਾਲੋਂ ਸਾਥ ਮੁੱਕ ਨਹੀਂ ਸਕਦਾ । (ਸਗੋਂ) ਵਧੀਕ ਅਹੰਕਾਰ ਵਿਚ (ਮਨੁੱਖ) ਬੱਝ ਜਾਂਦੇ ਹਨ । ੧ ।

ਹੇ ਭਾਈ ! ਮੇਰੇ ਵੇਖਦਿਆਂ ਲੋਕ ਅਨੇਕਾਂ ਹੀ (ਮਿਥੇ ਹੋਏ ਧਾਰਮਿਕ) ਕਰਮ ਕਰਦੇ ਹਨ, ਪਰ ਇਹਨਾਂ ਤਰੀਕਿਆਂ ਨਾਲ ਪਰਮਾਤਮਾ ਦੇ ਚਰਨਾਂ ਵਿਚ ਜੁੜਿਆ ਨਹੀਂ ਜਾ ਸਕਦਾ । ਹੇ ਭਾਈ ! ਮੈਂ ਤਾਂ ਇਹਨਾਂ ਕਰਮਾਂ ਦਾ ਆਸਰਾ ਛੱਡ ਕੇ ਮਾਲਕ-ਪ੍ਰਭੂ ਦੇ ਦਰ ਤੇ ਆ ਡਿੱਗਾ ਹਾਂ (ਤੇ ਅਰਜ਼ੋਈ ਕਰਦਾ ਰਹਿੰਦਾ ਹਾਂ—ਹੇ ਪ੍ਰਭੂ ! ਮੈਨੂੰ ਭਲਾਈ ਬੁਰਾਈ ਦੀ) ਪਰਖ ਕਰ ਸਕਣ ਵਾਲੀ ਅਕਲ ਦੇਹ । ਰਹਾਉ ।

ਹੇ ਭਾਈ ! ਕੋਈ ਮਨੁੱਖ ਚੁੱਪ ਸਾਧੀ ਬੈਠਾ ਹੈ, ਕੋਈ ਕਰ-ਪਾਤੀ ਬਣ ਗਿਆ ਹੈ (ਭਾਂਡਿਆਂ ਦੇ ਥਾਂ ਆਪਣੇ ਹੱਥ ਹੀ ਵਰਤਦਾ ਹੈ), ਕੋਈ ਜੰਗਲ ਵਿਚ ਨੰਗਾ ਤੁਰਿਆ ਫਿਰਦਾ ਹੈ । ਕੋਈ ਮਨੁੱਖ ਸਾਰੇ ਤੀਰਥਾਂ ਦਾ ਰਟਨ ਕਰ ਰਿਹਾ ਹੈ, ਕੋਈ ਸਾਰੀ ਧਰਤੀ ਦਾ ਭ੍ਰਮਣ ਕਰ ਰਿਹਾ ਹੈ, (ਪਰ ਇਸ ਤਰ੍ਹਾਂ ਭੀ) ਮਨ ਦੀ ਭਾਂਵਾਂ-ਭੋਲ ਹਾਲਤ ਮੁੱਕਦੀ ਨਹੀਂ । ੨ ।

ਹੇ ਭਾਈ ! ਕੋਈ ਮਨੁੱਖ ਆਪਣੀ ਮਨੋ-ਕਾਮਨਾ ਅਨੁਸਾਰ ਤੀਰਥਾਂ ਉੱਤੇ ਜਾ ਵੱਸਿਆ ਹੈ, ਕੋਈ (ਮੁਕਤੀ ਦਾ ਚਾਹਵਾਨ ਆਪਣੇ) ਸਿਰ ਉਤੇ (ਸ਼ਿਵ ਜੀ ਵਾਲਾ) ਆਰਾ ਰਖਾਂਦਾ ਹੈ (ਤੇ, ਆਪਣੇ ਆਪ ਨੂੰ ਚਿਰਾ ਲੈਂਦਾ ਹੈ) । ਪਰ ਜੇ ਕੋਈ ਮਨੁੱਖ (ਇਹੋ ਜਿਹੇ) ਲੱਖਾਂ ਹੀ ਜਤਨ ਕਰੇ, ਇਸ ਤਰ੍ਹਾਂ ਭੀ ਮਨ ਦੀ(ਵਿਕਾਰਾਂ ਦੀ) ਮੈਲ ਨਹੀਂ ਲਹਿੰਦੀ । ੩ ।

ਹੇ ਭਾਈ ! ਕੋਈ ਮਨੁੱਖ ਸੋਨਾ, ਇਸਤ੍ਰੀ, ਵਧੀਆ ਘੋੜੇ, ਵਧੀਆ ਹਾਥੀ (ਅਤੇ

ਇਹੋ ਜਿਹੇ) ਕਈ ਕਿਸਮਾਂ ਦੇ ਦਾਨ ਕਰਨ ਵਾਲਾ ਹੈ । ਕੋਈ ਮਨੁੱਖ ਅੰਨ ਦਾਨ ਕਰਦਾ ਹੈ, ਕੱਪੜੇ ਦਾਨ ਕਰਦਾ ਹੈ, ਜ਼ਿੰਮੀਂ ਦਾਨ ਕਰਦਾ ਹੈ । (ਇਸ ਤਰ੍ਹਾਂ ਭੀ) ਪਰਮਾਤਮਾ ਦੇ ਦਰ ਤੇ ਪਹੁੰਚ ਨਹੀਂ ਸਕੀਦਾ । ੪ ।

ਪੂਜਾ ਅਰਚਾ ਬੰਦਨ ਡੰਡਉਤ ਖਟੁ ਕਰਮਾ ਰਤੁ ਰਹਤਾ ॥ ਹਉ ਹਉ ਕਰਤ ਬੰਧਨ ਮਹਿ ਪਰਿਆ ਨਹ ਮਿਲੀਐ ਇਹ ਜੁਗਤਾ ॥੫॥ ਜੋਗ ਸਿਧ ਆਸਣ ਚਉਰਾਸੀਹ ਏ ਭੀ ਕਰਿ ਕਰਿ ਰਹਿਆ ॥ ਵਡੀ ਆਰਜਾ ਫਿਰਿ ਫਿਰਿ ਜਨਮੈ ਹਰਿ ਸਿਉ ਸੰਗੁ ਨ ਗਹਿਆ ॥ ੬ ॥ ਰਾਜ ਲੀਲਾ ਰਾਜਨ ਕੀ ਰਚਨਾ ਕਰਿਆ ਹੁਕਮੁ ਅਫਾਰਾ ॥ ਸੇਜ ਸੋਹਨੀ ਚੰਦਨੁ ਚੋਆ ਨਰਕ ਘੋਰ ਕਾ ਦੁਆਰਾ ॥੭॥ ਹਰਿ ਕੀਰਤਿ ਸਾਧ ਸੰਗਤਿ, ਹੈ ਸਿਰਿ ਕਰਮਨ ਕੈ ਕਰਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਿਸੁ ਪੁਰਬ ਲਿਖੇ ਕਾ ਲਹਨਾ ॥੮॥ ਤੇਰੇ ਸੇਵਕੁ ਇਹ ਰੰਗਿ ਮਾਤਾ ॥ ਭਇਓ ਕ੍ਰਿਪਾਲੁ ਦੀਨ ਦੁਖ ਕੰਜਨੁ ਹਰਿ ਹਰਿ ਕੀਰਤਨਿ ਇਹੁ ਮਨੁ ਰਾਤਾ ॥ ਰਹਾਉ ਦੂਜਾ ॥ ੧ ॥ ੩ ॥ [ਪੰਨਾ ੬੪੨]

ਪਦ ਅਰਥ :- ਅਰਚਾ—ਮੂਰਤੀ ਦੀ ਪੂਜਾ । ਬੰਧਨ—ਨਮਸਕਾਰ । ਡੰਡਉਤ—ਡੰਡੇ ਵਾਂਗ ਸਿੱਧੇ ਲੰਮੇ ਪੈ ਕੇ ਨਮਸਕਾਰ ਕਰਨੀ । ਖਟੁ—ਛੇ । ਖਟੁ ਕਰਮਾ—ਬ੍ਰਾਹਮਣ ਵਾਸਤੇ ਛੇ ਜ਼ਰੂਰੀ ਧਾਰਮਿਕ ਕਰਮ—ਵਿੱਦਿਆ ਪੜ੍ਹਾਣੀ ਤੇ ਪੜ੍ਹਨੀ, ਜੱਗ ਕਰਨਾ ਤੇ ਕਰਾਣਾ, ਦਾਨ ਦੇਣਾ ਤੇ ਲੈਣਾ । ਰਤੁ ਰਹਤਾ—ਮਗਨ ਰਹਿੰਦਾ ਹੈ । ਹਉ ਹਉ—ਮੈਂ ਮੈਂ । ਇਹ ਜੁਗਤਾ—ਇਸ ਤਰੀਕੇ ਨਾਲ । ੫ ।

ਸਿਧ—ਜੋਗ-ਆਸਣਾਂ ਵਿਚ ਪੁੱਗੇ ਹੋਏ ਜੋਗੀ । ਰਹਿਆ—ਬੱਕ ਗਿਆ । ਆਰਜਾ—ਉਮਰ । ਸੰਗੁ—ਸਾਥ । ਗਹਿਆ—ਲੱਭਾ । ੬ ।

ਲੀਲਾ—ਰੰਗ-ਤਮਾਸ਼ੇ ਰਚਨਾ—ਠਾਠ-ਬਾਠ । ਅਫਾਰਾ—ਜਿਸ ਨੂੰ ਕੋਈ ਮੌੜ ਨਾਹ ਸਕੇ । ਚੋਆ—ਅਤਰ । ਘੋਰ—ਭਿਆਨਕ । ੭ ।

ਕੀਰਤਿ—ਸਿਫਤਿ ਸਾਲਾਹ । ਕਰਮਨ ਕੈ ਸਿਰਿ—ਸਭ (ਧਾਰਮਿਕ) ਕੰਮਾਂ ਦੇ ਸਿਰ ਉਤੇ, ਸਭ ਕਰਮਾਂ ਨਾਲੋਂ ਸ਼੍ਰੇਸ਼ਟ । ਪੁਰਬ ਲਿਖੇ ਕਾ—ਪਹਿਲੇ ਜਨਮ ਵਿਚ ਕੀਤੇ ਕਰਮਾਂ ਦੇ ਲਿਖੇ ਲੇਖ ਅਨੁਸਾਰ । ੮ ।

ਰੰਗਿ—ਰੰਗ ਵਿਚ । ਮਾਤਾ—ਮਸਤ । ਕੀਰਤਨਿ—ਕੀਰਤਨ ਵਿਚ । ਰਾਤਾ—ਰੰਗਿਆ ਹੋਇਆ । ਰਹਾਉ ਦੂਜਾ ।

ਅਰਥ :- ਹੇ ਭਾਈ! ਕੋਈ ਮਨੁੱਖ ਦੇਵ-ਪੂਜਾ ਵਿਚ, ਦੇਵਤਿਆਂ ਨੂੰ ਨਮਸਕਾਰ ਡੰਡਉਤ

ਕਰਨ ਵਿਚ, ਛੇ ਕਰਮਾਂ ਦੇ ਕਰਨ ਵਿਚ ਮਸਤ ਰਹਿੰਦਾ ਹੈ । ਪਰ ਉਹ ਭੀ (ਇਹਨਾਂ ਮਿਥੇ ਹੋਏ ਧਾਰਮਿਕ ਕਰਮਾਂ ਦੇ ਕਰਨ ਕਰ ਕੇ ਆਪਣੇ ਆਪ ਨੂੰ ਧਰਮੀ ਜਾਣ ਕੇ) ਅਹੰਕਾਰ ਨਾਲ ਕਰਦਾ ਕਰਦਾ (ਮਾਇਆ ਦੇ ਮੋਹ ਦੇ) ਬੰਧਨਾਂ ਵਿਚ ਜਕੜਿਆ ਰਹਿੰਦਾ ਹੈ । ਇਸ ਤਰੀਕੇ ਭੀ ਪਰਮਾਤਮਾ ਨੂੰ ਨਹੀਂ ਮਿਲ ਸਕੀਦਾ । ੫।

ਜੋਗ-ਮਤ ਵਿਚ ਸਿੱਧਾਂ ਦੇ ਪ੍ਰਸਿੱਧ ਚੌਰਾਸੀ ਆਸਣ ਹਨ । ਇਹ ਆਸਣ ਕਰ ਕਰ ਕੇ ਭੀ ਮਨੁੱਖ ਥੱਕ ਜਾਂਦਾ ਹੈ । ਉਮਰ ਤਾਂ ਲੰਮੀ ਕਰ ਲੈਂਦਾ ਹੈ, ਪਰ ਇਸ ਤਰ੍ਹਾਂ ਪਰਮਾਤਮਾ ਨਾਲ ਮਿਲਾਪ ਨਹੀਂ ਬਣਦਾ, ਮੁੜ ਮੁੜ ਜਨਮਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ । ੬ ।

ਹੇ ਭਾਈ ! ਕਈ ਐਸੇ ਹਨ ਜੋ ਰਾਜ-ਹਕੂਮਤ ਦੇ ਰੰਗ-ਤਮਾਸ਼ੇ ਮਾਣਦੇ ਹਨ, ਰਾਜਿਆਂ ਵਾਲੇ ਠਾਠ-ਬਾਠ ਬਣਾਂਦੇ ਹਨ, ਲੋਕਾਂ ਉੱਤੇ ਹੁਕਮ ਚਲਾਂਦੇ ਹਨ, ਕੋਈ ਉਹਨਾਂ ਦਾ ਹੁਕਮ ਮੋੜ ਨਹੀਂ ਸਕਦਾ । ਸੁੰਦਰ ਇਸਤ੍ਰੀ ਦੀ ਸੇਜ ਮਾਣਦੇ ਹਨ, (ਆਪਣੇ ਸਰੀਰ ਉੱਤੇ) ਚੰਦਨ ਤੇ ਅਤਰ ਵਰਤਦੇ ਹਨ । ਪਰ ਇਹ ਸਭ ਕੁਝ ਤਾਂ ਭਿਆਨਕ ਨਰਕ ਵਲ ਲੈ ਜਾਣ ਵਾਲਾ ਹੈ । ੭।

ਹੇ ਭਾਈ ! ਸਾਧ ਸੰਗਤਿ ਵਿਚ ਬੈਠ ਕੇ ਪਰਮਾਤਮਾ ਦੀ ਸਿਫਤਿ ਸਾਲਾਹ ਕਰਨੀ—ਇਹ ਕੰਮ ਹੋਰ ਸਾਰੇ ਕਰਮਾਂ ਨਾਲੋਂ ਸ੍ਰੇਸ਼ਟ ਹੈ । ਪਰ, ਹੇ ਨਾਨਕ ! ਆਖ—ਇਹ ਅਵਸਰ ਉਸ ਮਨੁੱਖ ਨੂੰ ਹੀ ਮਿਲਦਾ ਹੈ ਜਿਸ ਦੇ ਮੱਥੇ ਉੱਤੇ ਪੂਰਬਲੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਲੇਖ ਲਿਖਿਆ ਹੁੰਦਾ ਹੈ । ੮ ।

ਹੇ ਭਾਈ ! ਤੇਰਾ ਸੇਵਕ ਤੇਰੀ ਸਿਫਤਿ ਸਾਲਾਹ ਦੇ ਰੰਗ ਵਿਚ ਮਸਤ ਰਹਿੰਦਾ ਹੈ । ਹੇ ਭਾਈ ! ਦੀਨਾਂ ਦੇ ਦੁੱਖ ਦੂਰ ਕਰਨ ਵਾਲਾ ਪਰਮਾਤਮਾ ਜਿਸ ਮਨੁੱਖ ਉੱਤੇ ਦਇਆ-ਵਾਨ ਹੁੰਦਾ ਹੈ, ਉਸ ਦਾ ਇਹ ਮਨ ਪਰਮਾਤਮਾ ਦੀ ਸਿਫਤਿ ਸਾਲਾਹ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ । ਰਹਾਉ ਦੂਜਾ । ੧। ੩।

ਰਾਗ ਸੌਰਠਿ ਵਾਰ ਮਹਲੇ ੪ ਕੀ

ਵਾਰ ਦਾ ਭਾਵ

ਪਉੜੀ-ਵਾਰ—

(੧) ਪਰਮਾਤਮਾ ਨੇ ਇਹ ਜਗਤ-ਖੇਡ ਆਪ ਹੀ ਬਣਾਈ ਹੈ, ਤੇ ਹਰ ਥਾਂ ਉਸ ਦੀ ਆਪਣੀ ਹੀ ਜੀਵਨ-ਰੋ ਰੁਮਕ ਰਹੀ ਹੈ; ਪਰ, ਇਹ ਸਮਝ ਗੁਰੂ ਦੀ ਰਾਹੀਂ ਹੀ ਪੈਂਦੀ ਹੈ ਤੇ ਗੁਰੂ ਦੇ ਦੱਸੇ ਰਾਹ ਤੇ ਹੀ ਤੁਰ ਕੇ ਪ੍ਰਭੂ ਦੀ ਇਹ ਵਡਿਆਈ ਕੀਤੀ ਜਾ ਸਕਦੀ ਹੈ।

(੨) ਭਾਵੇਂ ਮਾਇਆ-ਰਹਿਤ ਪ੍ਰਭੂ ਦੀ ਹੀ ਜੀਵਨ-ਰੋ ਹਰ ਥਾਂ ਹੈ, ਪਰ ਜੀਵ ਮਾਇਆ ਦੇ ਕਾਰਨ ਮੂਰਖ-ਪੁਣੇ ਵਿਚ ਲੱਗ ਪੈਂਦਾ ਹੈ; ਜਿਸ ਉੱਤੇ ਪ੍ਰਭੂ ਦੀ ਮੋਹਰ ਦੀ ਨਜ਼ਰ ਹੁੰਦੀ ਹੈ ਉਹ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਪ੍ਰਭੂ ਦੀ ਸਿਫਤਿ ਸਾਲਾਹ ਦੀ ਕਾਰ ਕਰਦਾ ਹੈ।

(੩) ਇਸ ਜਗਤ-ਰਚਨਾ ਵਿਚ ਤ੍ਰੈ-ਗੁਣੀ ਮਾਇਆ ਭੀ ਕਰਤਾਰ ਨੇ ਆਪ ਹੀ ਬਣਾਈ ਹੈ, ਇਸ ਦੇ ਮੋਹ ਵਿਚ ਫਸ ਕੇ ਹਉਮੈ ਦੇ ਕਾਰਨ ਜੀਵ ਜਨਮ ਮਰਨ ਦੇ ਗੇੜ ਵਿਚ ਪੈ ਜਾਂਦੀ ਹੈ; ਪਰ, ਜਿਸ ਉੱਤੇ ਪ੍ਰਭੂ ਦੀ ਮੋਹਰ ਹੋਵੇ ਉਸ ਨੂੰ ਸਤਿਗੁਰੂ ਇਹ ਭੁਲੇਖਾ ਸਮਝਾ ਦੇਂਦਾ ਹੈ।

(੪) ਪਰਮਾਤਮਾ ਦਾ ਕੋਈ ਖਾਸ ਐਸਾ ਰੂਪ ਨਹੀਂ, ਕੋਈ ਰੇਖ ਨਹੀਂ ਜਿਸ ਦੀ ਜੀਵ ਨੂੰ ਸਮਝ ਪੈ ਸਕੇ, ਇਸ ਲਈ ਜੀਵ ਆਪਣੇ ਆਪ ਉਸ ਦੀ ਸਿਫਤਿ ਸਾਲਾਹ ਕਰ ਹੀ ਨਹੀਂ ਸਕਦਾ; ਪੂਰੇ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ।

(੫) ਇਸ ਜਗਤ ਦਾ ਬਨਾਣ ਵਾਲਾ ਪਰਮਾਤਮਾ ਭਾਵੇਂ ਹਰੇਕ ਦੇ ਅੰਦਰ ਆਪ ਮੌਜੂਦ ਹੈ, ਪਰ ਜੀਵ ਮਾਇਆ ਦੇ ਧੰਧਿਆਂ ਵਿਚ ਲੱਗ ਕੇ ਉਸ ਨੂੰ ਭੁਲਾਈ ਰੱਖਦੇ ਹਨ ਤੇ ਕੁਰਾਹੇ ਪਏ ਰਹਿੰਦੇ ਹਨ; ਜਿਸ ਮਨੁੱਖ ਤੇ ਉਹ ਮੋਹਰ ਕਰਦਾ ਹੈ ਉਹ ਮਾਇਆ ਦੇ ਮੋਹ ਵਿਚੋਂ ਨਿਕਲ ਕੇ ਗੁਣ-ਚਰਨਾਂ ਨਾਲ ਪਿਆਰ ਪਾਂਦਾ ਹੈ ਤੇ ਭਗਤੀ ਕਰਦਾ ਹੈ।

(੬) ਜਿਸ ਮਾਇਆ ਦੀਆਂ ਮੋਜਾਂ ਵਿਚ ਰੁੱਝ ਕੇ ਮਨੁੱਖ ਪ੍ਰਭੂ ਨੂੰ ਵਿਸਾਰਦਾ ਹੈ ਤੇ ਪਾਪ ਕਮਾਂਦਾ ਹੈ ਉਸ ਦਾ ਸਾਥ ਕਸ਼ੀਭੇ ਦੇ ਰੰਗ ਵਾਂਗ ਥੋਹੜੇ ਹੀ ਦਿਨ ਰਹਿੰਦਾ ਹੈ; ਜਗਤ ਤੋਂ ਤੁਰਨ ਵੇਲੇ ਕੀਤੇ ਵਿਕਾਰਾਂ ਦੇ ਕਾਰਨ ਘਬਰਾਂਦਾ ਹੈ ਤੇ ਪਛੁਤਾਂਦਾ ਹੈ।

(੭) ਪਰ, ਜੋ ਮਨੁੱਖ ਪ੍ਰਭੂ ਦਾ ਸਿਮਰਨ ਕਰਦਾ ਹੈ, ਉਹ ਵਿਕਾਰਾਂ ਤੋਂ ਬਚਿਆ

ਰਹਿੰਦਾ ਹੈ, ਉਸ ਨੂੰ ਮੌਤ ਤੋਂ ਕੋਈ ਘਬਰਾਹਟ ਨਹੀਂ ਹੁੰਦੀ, ਉਹ ਪ੍ਰਭੂ ਦੀ ਹਜ਼ੂਰੀ ਵਿਚ ਇੱਜ਼ਤ ਖੱਟ ਕੇ ਜਾਂਦਾ ਹੈ; ਕੋਈ ਡਰ, ਕੋਈ ਭਟਕਣਾ, ਉਸ ਨੂੰ ਨਹੀਂ ਰਹਿੰਦੀ; ਪਰ, ਇਸ ਰਾਹੇ ਉਹੀ ਤੁਰਦਾ ਹੈ ਜੋ ਪ੍ਰਭੂ ਦੀ ਮੇਹਰ ਨਾਲ ਗੁਰੂ ਦੇ ਦਰ ਤੇ ਆਉਂਦਾ ਹੈ ।

(੮) ਜੋ ਭਾਗਾਂ ਵਾਲੇ ਬੰਦੇ ਗੁਰੂ ਦੀ ਸ਼ਰਨ ਆਉਂਦੇ ਹਨ, ਉਹ ਰਲ ਕੇ ਸਤਸੰਗ ਵਿਚ ਪ੍ਰਭੂ ਦੀ ਸਿਫਤਿ ਸਾਲਾਹ ਕਰਦੇ ਹਨ ਤੇ ਸੁਣਦੇ ਹਨ, ਵਿਕਾਰਾਂ ਵਿਚ ਪੈਣ ਦੇ ਥਾਂ ਉਹਨਾਂ ਦਾ ਮਨ ਪ੍ਰਭੂ ਦੇ ਨਾਮ ਵਿਚ ਪਤੀਜਿਆ ਰਹਿੰਦਾ ਹੈ । ਅਜੇਹੇ ਸਤਸੰਗੀਆਂ ਦਾ ਦਰਸ਼ਨ ਮੁਬਾਰਕ ਹੈ, ਉਹ ਹੋਰਨਾਂ ਨੂੰ ਭੀ ਪਰਮਾਤਮਾ ਵਾਲੇ ਪਾਸੇ ਜੋੜਦੇ ਹਨ ।

(੯) ਜੋ ਮਨੁੱਖ ਪਰਮਾਤਮਾ ਦੇ ਨਾਮ ਵਿਚ ਮਸਤ ਰਹਿੰਦੇ ਹਨ, ਉਹਨਾਂ ਨੂੰ ਨਾਮ ਸਿਮਰਨ ਦੀ ਬਰਕਤਿ ਨਾਲ ਪ੍ਰਭੂ ਹਰ ਥਾਂ ਵੱਸਦਾ ਸਹੀ ਹੁੰਦਾ ਹੈ, ਇਸ ਵਾਸਤੇ ਉਹਨਾਂ ਨੂੰ ਕੋਈ ਡਰ ਨਹੀਂ ਵਿਆਪਦਾ; ਪਰ, ਇਹ ਦਾਤਿ ਪ੍ਰਭੂ ਦੀ ਆਪਣੀ ਮੇਹਰ ਨਾਲ ਗੁਰੂ ਦੇ ਸਨਮੁਖ ਹੋਇਆਂ ਹੀ ਮਿਲਦੀ ਹੈ ।

(੧੦) ਮਾਇਆ ਦਾ ਪਿਆਰ ਤੇ ਨਾਮ ਦੀ ਲਗਨ-ਦੋਹਾਂ ਦਾ ਮੇਲ ਨਹੀਂ ਹੋ ਸਕਦਾ; ਜਿਸ ਮਨੁੱਖ ਦਾ ਮਨ ਦੁਨੀਆਂ ਦੇ ਮੌਜ-ਮੇਲੇ ਤੋਂ ਵਿਕ ਗਿਆ ਹੈ, ਉਸ ਦੀ ਸੁਰਤਿ ਓਧਰੇ ਹੀ ਰਹਿੰਦੀ ਹੈ; ਪਰ, ਜਿਸ ਉਤੇ ਮੇਹਰ ਹੋਵੇ, ਉਹ ਗੁਰੂ ਦੀ ਸ਼ਰਨ ਪੈ ਕੇ 'ਨਾਮ' ਨਾਲ ਪਿਆਰ ਕਰਦਾ ਹੈ ਤੇ ਮਾਇਆ ਦਾ ਮੋਹ ਉਸ ਨੂੰ ਕੋਈ ਖਿੱਚ ਨਹੀਂ ਪਾ ਸਕਦਾ ।

(੧੧) ਇਹ ਮਨੁੱਖਾ ਸਰੀਰ, ਮਾਨੋ, ਚੋਲੀ ਹੈ ਜੋ ਪਰਮਾਤਮਾ ਨੇ ਆਪਣੇ ਪਹਿਨਣ ਲਈ ਬਣਾਈ ਹੈ; ਇਹ ਚੋਲੀ ਉਸ ਨੂੰ ਤਾਂ ਹੀ ਚੰਗੀ ਲੱਗ ਸਕਦੀ ਹੈ ਜੇ ਇਸ ਨੂੰ ਭਗਤੀ ਦੀ ਰੰਗਣ ਨਾਲ ਸੰਵਾਰਿਆ ਜਾਏ, ਜਿਵੇਂ ਜ਼ਨਾਨੀਆਂ ਪੱਟ ਨਾਲ ਕਸੀਦਾ ਕੱਢ ਕੇ ਫੁਲਕਾਰੀ ਨੂੰ ਸਾਂਭ ਕੇ ਵਰਤਦੀਆਂ ਹਨ । ਪਰ, ਇਹ ਭਗਤੀ ਗੁਰੂ ਦੀ ਸ਼ਰਨ ਪਿਆਂ ਹੀ ਹੋ ਸਕਦੀ ਹੈ ।

(੧੨) ਪਰਮਾਤਮਾ ਨੂੰ ਮਿਲਣ ਦਾ ਰਸਤਾ ਗੁਰਮੁਖਾਂ ਦਾ ਸੰਗ ਕੀਤਿਆਂ ਲੱਭਦਾ ਹੈ; ਜਿਉਂ ਜਿਉਂ ਉਹਨਾਂ ਨਾਲ ਰਲ ਕੇ ਗੁਣ ਗ੍ਰਹਿਣ ਕਰੀਏ ਤੇ ਨਾਮ ਸਿਮਰੀਏ ਤਿਉਂ ਤਿਉਂ ਜੀਵਨ ਸੁਖੀ ਹੁੰਦਾ ਹੈ । ਗੁਰੂ ਦੇ ਦੱਸੇ ਰਾਹ ਦੀ ਸਮਝ ਸਤਸੰਗੀਆਂ ਪਾਸੋਂ ਪੈਂਦੀ ਹੈ ।

(੧੩) ਸਿਫਤਿ ਸਾਲਾਹ ਕਰਨ ਵਾਲਾ ਮਨੁੱਖ ਲੋਕ ਪਰਲੋਕ ਦੋਹੀਂ ਥਾਈਂ ਸੋਭਾ ਖੱਟਦਾ ਹੈ; ਜਿਸ ਨੂੰ ਨਾਮ-ਅੰਮ੍ਰਿਤ ਦਾ ਰਸ ਆਇਆ ਹੈ ਉਸ ਦੀ ਤ੍ਰਿਸ਼ਨਾ ਮਿਟ ਜਾਂਦੀ ਹੈ; ਪਰ ਇਸ ਰਾਹੇ ਉਹੀ ਤੁਰਦਾ ਹੈ ਜਿਸ ਉਤੇ ਮੇਹਰ ਹੋਵੇ ਤੇ ਜੋ ਗੁਰੂ ਦੀ

ਸ਼ਰਨ ਪਏ ।

(੧੪) ਜੋ ਮਨੁੱਖ ਗੁਰੂ ਦੇ ਸਨਮੁਖ ਹੋ ਕੇ ਨਾਮ ਜਪਦਾ ਹੈ, ਉਹ ਪਰਮਾਤਮਾ ਦੇ ਰਚੇ ਸਭ ਬੰਦਿਆਂ ਨਾਲ ਉਸੇ ਤਰ੍ਹਾਂ ਪਿਆਰ ਕਰਨ ਲੱਗ ਪੈਂਦਾ ਹੈ ਜਿਵੇਂ ਉਹ ਆਪਣੇ ਮਿੱਤ੍ਰਾਂ ਪੁੱਤ੍ਰਾਂ ਤੇ ਭਰਾਵਾਂ ਨਾਲ ਕਰਦਾ ਹੈ; ਆਪਣਾ ਜ਼ਾਤੀ ਸੁਖ ਤਿਆਗ ਕੇ ਉਹਨਾਂ ਦੇ ਸੁਖ ਲਈ ਕਾਰ ਕਰਦਾ, ਸੇਵਾ ਕਰਦਾ ਹੈ; ਇਹ ਨਵਾਂ ਆਤਮਕ-ਜੀਵਨ ਉਸ ਨੂੰ ਮਿਲਦਾ ਹੈ ।

(੧੫) ਦੁਨੀਆ ਦਾ ਧਨ-ਪਦਾਰਥ, ਮਹਲ-ਮਾੜੀਆਂ, ਘੋੜੇ ਆਦਿਕ—ਇਹਨਾਂ ਵਿਚੋਂ ਕਿਸੇ ਨਾਲ ਸਾਥ ਤੋੜ ਨਹੀਂ ਨਿਭਦਾ, ਅੰਤ ਵੇਲੇ ਸਾਥ ਟੁੱਟਣ ਲੱਗਿਆਂ ਮਨ ਬਹੁਤ ਦੁਖੀ ਹੁੰਦਾ ਹੈ । ਇਕ ਹਰੀ-ਨਾਮ ਹੀ ਹੈ ਜੋ ਅਖੀਰ ਵੇਲੇ ਸਾਥੀ ਬਣਾਂਦਾ ਹੈ ਤੇ ਸੁਖਦਾਈ ਹੁੰਦਾ ਹੈ; ਇਹ ਨਾਮ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦਾ ਹੈ ।

(੧੬) ਧਨ-ਪਦਾਰਥ, ਮਹਲ-ਮਾੜੀਆ, ਘੋੜੇ ਆਦਿਕ ਤੇ ਹੋਰ ਕਾਰ-ਵਿਹਾਰ ਵਰਜਿਤ ਨਹੀਂ ਹਨ; ਸਗੋਂ ਇਹਨਾਂ ਦੀ ਰਾਹੀਂ ਭਲਿਆਂ ਦੀ ਸੇਵਾ ਕਰੇ ਤੇ ਪ੍ਰਭੂ ਦਾ ਨਾਮ ਭੀ ਸਿਮਰੇ । ਜੋ ਮਨੁੱਖ ਸਤਿਗੁਰੂ ਪਾਸੋਂ ਅਜੇਹੀ ਰਹਣੀ ਸਿੱਖਦਾ ਹੈ ਉਹ ਭਾਗਾਂ ਵਾਲਾ ਹੈ ।

(੧੭) ਅਸਲ ਸੋਭਾ-ਵਡਿਆਈ ਉਹ ਮਨੁੱਖ ਖੱਟਦੇ ਹਨ ਜੋ ਪੂਰੇ ਗੁਰੂ ਦੀ ਰਾਹੀਂ ਆਪਾ-ਭਾਵ ਮਿਟਾ ਕੇ ਪਰਮਾਤਮਾ ਦੇ ਨਾਮ ਵਿਚ ਇਤਨਾ ਲੀਨ ਹੋ ਜਾਂਦੇ ਹਨ ਕਿ ਉਹਨਾਂ ਨੂੰ ਹਰ ਥਾਂ ਪਰਮਾਤਮਾ ਹੀ ਦਿੱਸਦਾ ਹੈ ।

(੧੮) ਉਹ ਮਨੁੱਖ ਭਾਗਾਂ ਵਾਲੇ ਹਨ ਜੋ ਗੁਰੂ ਦੀ ਸ਼ਰਨ ਪੈ ਕੇ ਆਪਣੀ ਮਰਜ਼ੀ ਦੇ ਥਾਂ ਗੁਰੂ ਦੀ ਮਰਜ਼ੀ ਤੇ ਤੁਰਦੇ ਹਨ; ਇਹੀ ਇੱਕ ਤਰੀਕਾ ਹੈ ਜਿਸ ਨਾਲ ਨਾਮ ਸਿਮਰਿਆ ਜਾ ਸਕਦਾ ਹੈ, ਸਿਫਤਿ ਸਾਲਾਹ ਹੋ ਜਾਂਦੀ ਹੈ ਤੇ ਮਨ ਵੱਸ ਵਿਚ ਆ ਸਕਦਾ ਹੈ ।

(੧੯) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਗੁਰੂ ਦਾ ਨਿਵਾਸ ਹੈ ਉਹ ਮੁਥਾਰਿਕ ਹਨ; ਉਹਨਾਂ ਦਾ ਦਰਸ਼ਨ ਕਰ ਕੇ ਹੋਰ ਲੋਕ ਭੀ ਪ੍ਰਭੂ ਦੇ ਨਾਮ ਵਿਚ ਜੁੜਦੇ ਹਨ ਤੇ ਆਪਣੇ ਅੰਦਰੋਂ ਪਾਪ ਕੱਟ ਲੈਂਦੇ ਹਨ ।

(੨੦) ਉਹਨਾਂ ਮਨੁੱਖਾਂ ਨੂੰ ਅਸਲ ਧਨੀ ਸਮਝੋ, ਜੋ ਗੁਰੂ ਦੇ ਸਨਮੁਖ ਹੋ ਕੇ ਉਸ ਪ੍ਰਭੂ ਦਾ ਸਿਮਰਨ ਕਰਦੇ ਹਨ ਜੋ ਪੱਥਰਾਂ ਦੇ ਅੰਦਰ ਵੱਸਦੇ ਕੀੜਿਆਂ ਤੋਂ ਲੈ ਕੇ ਮਨੁੱਖਾਂ ਤਕ ਸਾਰੇ ਜੀਅ-ਜੰਤਾਂ ਨੂੰ ਰੋਜ਼ੀ ਦੇਣ ਵਾਲਾ ਹੈ ।

(੨੧) ਜਿਸ ਮਨੁੱਖ ਉਤੇ ਮਾਲਕ ਦੀ ਮੋਹਰ ਹੋਵੇ ਉਹ ਗੁਰੂ ਦੇ ਸਨਮੁਖ ਹੋ ਕੇ ਮਨੁੱਖਾ ਜਨਮ ਦੀ ਬਾਜ਼ੀ ਜਿੱਤ ਕੇ ਜਾਂਦਾ ਹੈ ਕਿਉਂਕਿ ਉਹ ਭਗਤੀ ਖਿਮਾ ਤੇ ਪ੍ਰੇਮ ਦਾ

ਸਿੰਗਾਰ ਬਣਾਂਦਾ ਹੈ ਜੋ ਪ੍ਰਭੂ ਨੂੰ ਪਿਆਰਾ ਲੱਗਦਾ ਹੈ ।

(੨੨) ਅਸਲ ਮੁਕੰਮਲ ਇਨਸਾਨ ਉਹ ਹਨ ਜੋ ਗੁਰੂ ਦੇ ਸਨਮੁਖ ਹੋ ਕੇ ਸੁਆਸ ਸੁਆਸ ਨਾਮ ਸਿਮਰਦੇ ਹਨ; ਨਾਮ-ਰੂਪ ਦਵਾਈ ਵਰਤਿਆਂ ਉਹਨਾਂ ਦੇ ਸਾਰੇ ਆਤਮਕ ਰੋਗ ਤੇ ਦੁੱਖ ਦੂਰ ਹੋ ਜਾਂਦੇ ਹਨ; ਨਾਹ ਉਹਨਾਂ ਨੂੰ ਜਗਤ ਦੀ ਮੁਥਾਜੀ ਰਹਿੰਦੀ ਹੈ ਤੇ ਨਾਹ ਜਮਾਂ ਦੀ ।

(੨੩) ਜੋ ਮਨੁੱਖ ਸਤਿਗੁਰੂ ਦੀ ਨਿੰਦਾ ਕਰਦਾ ਹੈ ਉਸ ਦੀ ਸੁਰਤਿ ਵਿਕਾਰਾਂ ਵਲ ਹੀ ਰਹਿੰਦੀ ਹੈ, ਨਿੰਦਿਆ ਦੀ ਵਾਦੀ ਉਸ ਦੀ ਇਤਨੀ ਵਧ ਜਾਂਦੀ ਹੈ ਕਿ ਘਰ ਘਰ ਕਿਸੇ ਨ ਕਿਸੇ ਦੀ ਨਿੰਦਾ ਕਰਦਾ ਫਿਰਦਾ ਹੈ; ਪਰ ਭਾਗਾਂ ਵਾਲਾ ਹੈ ਉਹ ਬੰਦਾ ਜੋ ਸਤਿਗੁਰੂ ਦੇ ਸਵਾਰੇ ਹੋਏ ਗੁਰਸਿੱਖਾਂ ਦੀ ਸੰਗਤਿ ਵਿਚ ਆਉਂਦਾ ਹੈ ।

(੨੪) ਸਤਿਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲੇ ਗੁਰਮੁਖਾਂ ਦਾ ਦਰਸ਼ਨ ਕੀਤਿਆਂ ਪਰਮਾਤਮਾ ਦਾ ਸਿਮਰਨ ਕਰਨ ਲਈ ਮਨ ਵਿਚ ਚਾਉ ਪੈਦਾ ਹੁੰਦਾ ਹੈ, ਕਿਉਂਕਿ ਉਹ ਗੁਰਮੁਖ ਗੁਰੂ ਦੀ ਸ਼ਰਨ ਆ ਕੇ ਦਿਨ ਰਾਤ ਪ੍ਰਭੂ ਦੇ ਸਿਮਰਨ ਵਿਚ ਉਮਰ ਗੁਜ਼ਾਰਦੇ ਹਨ; ਗੁਰੂ ਦੀ ਕਿਰਪਾ ਨਾਲ ਉਹ ਪ੍ਰਭੂ-ਚਰਨਾਂ ਵਿਚ ਸਦਾ ਜੁੜੇ ਰਹਿੰਦੇ ਹਨ ।

(੨੫) ਜੋ ਮਨੁੱਖ ਪਰਮਾਤਮਾ ਦੀ ਭਗਤੀ ਕਰਦੇ ਹਨ ਉਹਨਾਂ ਦੀ ਸੰਗਤਿ ਕੀਤਿਆਂ ਆਪ ਵਿਕਾਰ ਦੂਰ ਹੋ ਜਾਂਦੇ ਹਨ ਤੇ ਉਸ ਪ੍ਰਭੂ ਨੂੰ ਹਰ ਵੇਲੇ ਸਿਮਰਨ ਦਾ ਉਤਸ਼ਾਹ ਪੈਦਾ ਹੁੰਦਾ ਹੈ ਜੋ ਸਭ ਜੀਵਾਂ ਨੂੰ ਰਿਜ਼ਕ ਦੇ ਰਿਹਾ ਹੈ ਤੇ ਜਿਸ ਦੇ ਦਰ ਤੋਂ ਸਭ ਜੀਵ ਮੰਗਦੇ ਹਨ ।

(੨੬) ਜੋ ਮਨੁੱਖ ਭਗਤੀ ਕਰਨ ਵਾਲੇ ਬੰਦਿਆਂ ਦੀ ਚਰਨ-ਪੂੜ ਮੱਥੇ ਤੇ ਲਾਂਦੇ ਹਨ ਉਹ ਭੀ ਪ੍ਰਭੂ ਦਾ ਸਿਮਰਨ ਕਰਨ ਲੱਗ ਪੈਂਦੇ ਹਨ, ਹਰੀ-ਨਾਮ ਨੂੰ ਜ਼ਿੰਦਗੀ ਦਾ ਆਸਰਾ ਬਣਾ ਲੈਂਦੇ ਹਨ ਜਿਵੇਂ ਰੋਟੀ ਸਰੀਰ ਦਾ ਆਸਰਾ ਹੈ, ਹਰੀ-ਨਾਮ ਤੀਰਥ ਤੇ ਇਸ਼ਨਾਨ ਕਰ ਕੇ ਪਵਿੱਤ੍ਰ ਜੀਵਨ ਵਾਲੇ ਹੋ ਜਾਂਦੇ ਹਨ, ਤੇ ਪ੍ਰਭੂ-ਦਰ ਤੇ ਕਬੂਲ ਪੈਂਦੇ ਹਨ ।

(੨੭) ਸਾਧ ਸੰਗਤਿ, ਮਾਨੋ, ਇਕ ਨਗਰ ਹੈ ਜੋ ਗੁਰੂ ਨੇ ਵਸਾਇਆ ਹੈ; ਇਸ ਨਗਰ ਵਿਚ ਸਤਸੰਗੀ, ਮਾਨੋ, ਰਾਖੇ ਹਨ । ਜੋ ਮਨੁੱਖ ਇਸ ਨਗਰ ਵਿਚ ਆ ਕੇ ਵੱਸਦਾ ਹੈ, ਸਤਸੰਗੀ ਰਾਖਿਆਂ ਦੀ ਬਰਕਤਿ ਨਾਲ ਮਾਇਆ ਦੀ ਤ੍ਰਿਸ਼ਨਾ ਤੇ ਹੋਰ ਅਉਗੁਣ ਕੋਈ ਭੀ ਉਸ ਮਨੁੱਖ ਦੇ ਨੇੜੇ ਨਹੀਂ ਫੁਕ ਸਕਦਾ ।

(੨੮) ਸਾਰੇ ਜਗਤ ਨੂੰ ਪੈਦਾ ਕਰ ਕੇ ਪਰਮਾਤਮਾ ਸਭ ਜੀਵਾਂ ਦੀ ਪਾਲਣਾ ਭੀ ਆਪ ਹੀ ਕਰਦਾ ਹੈ; ਪਰ, ਖੁਸ਼ੀ-ਭਰਿਆ ਜੀਵਨ ਕੇਵਲ ਉਹਨਾਂ ਬੰਦਿਆਂ ਦਾ ਹੁੰਦਾ ਹੈ ਜੋ ਪ੍ਰਭੂ ਦੀ ਭਗਤੀ ਕਰਦੇ ਹਨ, ਕਿਉਂਕਿ ਪ੍ਰਭੂ ਸਿਮਰਨ ਕਰਨ ਵਾਲਿਆਂ ਤੇ ਤੁਰਦਾ ਹੈ, ਉਹਨਾਂ ਦੇ ਮਨ ਵਿਚੋਂ ਆਪ ਪ੍ਰਭੂ ਮਾਇਆ ਦਾ ਮੋਹ ਸਾੜ ਦੇਂਦਾ ਹੈ ।

(੨੬) ਸਾਰੇ ਜਗਤ ਵਿਚ ਪਰਮਾਤਮਾ ਦਾ ਹੀ ਹੁਕਮ ਵਰਤ ਰਿਹਾ ਹੈ; ਉਸ ਦੀ ਰਜ਼ਾ ਇਉਂ ਹੀ ਹੈ ਕਿ ਜੋ ਮਨੁੱਖ ਸਤਿਗੁਰੂ ਦੀ ਮਰਜ਼ੀ ਵਿਚ ਤੁਰਦਾ ਹੈ ਉਸ ਨੂੰ ਪ੍ਰਭੂ-ਦਰ ਤੋਂ ਵਡਿਆਈ ਮਿਲਦੀ ਹੈ, ਉਹ ਪ੍ਰਭੂ ਨੂੰ ਮਿਲ ਪੈਂਦਾ ਹੈ। ਜੋ, ਸਤਿਗੁਰੂ ਦੀ ਸ਼ਰਨ ਪੈਣਾ ਹੀ ਜੀਵਨ ਦਾ ਸਹੀ ਰਸਤਾ ਹੈ।

ਸਮੁੱਚਾ-ਭਾਵ—

(੧) (੧ ਤੋਂ ੬ ਤਕ) ਇਸ ਸਾਰੀ ਜਗਤ-ਖੇਡ ਵਿਚ ਕਰਤਾਰ ਦੀ ਆਪਣੀ ਹੀ ਜੀਵਨ-ਰੋ ਰੁਮਕ ਰਹੀ ਹੈ, ਤ੍ਰੈ-ਗੁਣੀ ਮਾਇਆ ਭੀ ਉਸ ਨੇ ਆਪ ਹੀ ਬਣਾਈ ਹੈ; ਪਰ, ਜੀਵ ਨੂੰ ਇਸ ਗੱਲ ਦੀ ਪਰਤੀਤ ਗੁਰੂ ਦੀ ਸ਼ਰਨ ਤੋਂ ਬਿਨਾ ਨਹੀਂ ਆ ਸਕਦੀ; ਕਿਉਂਕਿ ਇਕ ਤਾਂ, ਜੀਵ ਮਾਇਆ ਦੇ ਮੋਹ ਵਿਚ ਫਸ ਕੇ ਮੂਰਖਪੁਣੇ ਵਿਚ ਲੱਗ ਪੈਂਦਾ ਹੈ, ਦੂਜੇ ਪਰਮਾਤਮਾ ਦਾ ਕੋਈ ਐਸਾ ਖ਼ਾਸ ਰੂਪ ਰੇਖ ਨਹੀਂ ਜਿਸ ਦੀ ਜੀਵ ਨੂੰ ਸਮਝ ਪੈ ਸਕੇ; ਤੇ ਜਿਸ ਮਾਇਆ ਦੇ ਮੋਹ ਵਿਚ ਫਸ ਕੇ ਵਿਕਾਰਾਂ ਵਿਚ ਟੁੱਝਦਾ ਹੈ, ਉਸ ਦਾ ਸਾਥ ਭੀ ਨਹੀਂ ਨਿਭਦਾ।

(੨) (੭ ਤੋਂ ੧੪ ਤਕ) ਗੁਰੂ ਦੇ ਸਨਮੁਖ ਹੋ ਕੇ ਪ੍ਰਭੂ ਦਾ ਨਾਮ ਸਿਮਰਿਆਂ ਮਨੁੱਖ ਦਾ ਮਨ ਇਕ ਤਾਂ ਵਿਕਾਰਾਂ ਵਿਚ ਪੈਣ ਦੇ ਥਾਂ 'ਨਾਮ' ਵਿਚ ਪਤੀਜਿਆਂ ਰਹਿੰਦਾ ਹੈ, ਮਾਇਆ ਦਾ ਮੋਹ ਉਸ ਨੂੰ ਕੋਈ ਖਿੱਚ ਨਹੀਂ ਪਾ ਸਕਦਾ; ਦੂਜੇ, ਸਿਮਰਨ ਨਾਲ ਪ੍ਰਭੂ ਦਾ ਥਾਂ ਵੱਸਦਾ ਸਹੀ ਹੋਣ ਕਰਕੇ ਕਿਸੇ ਤਰ੍ਹਾਂ ਦਾ ਕੋਈ ਡਰ ਉਸ ਨੂੰ ਨਹੀਂ ਵਿਆਪਦਾ; ਐਸਾ ਵਡਭਾਗੀ ਜੀਵ ਪਰਮਾਤਮਾ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਜੀਵਨ ਸੁਖੀ ਹੋ ਜਾਂਦਾ ਹੈ, ਨਾਮ-ਅੰਮ੍ਰਿਤ ਦਾ ਰਸ ਆਇਆਂ ਤ੍ਰਿਸ਼ਨਾ ਮਿਟ ਜਾਂਦੀ ਹੈ, ਤੇ ਪ੍ਰਭੂ ਦੇ ਰਚੇ ਬੰਦਿਆਂ ਨਾਲ ਇਉਂ ਪਿਆਰ ਕਰਨ ਲੱਗ ਪੈਂਦਾ ਹੈ ਜਿਵੇਂ ਆਪਣੇ ਮਿੱਤ੍ਰਾਂ ਪੁੱਤ੍ਰਾਂ ਤੇ ਭਰਾਵਾਂ ਨਾਲ ਕਰੀਦਾ ਹੈ।

(੩) (੧੫ ਤੋਂ ੨੩ ਤਕ) ਧਨ ਪਦਾਰਥ ਆਦਿਕ ਇਕੱਠਾ ਕਰਨਾ ਜ਼ਿੰਦਗੀ ਦਾ ਅਸਲ ਮਨੋਰਥ ਨਹੀਂ, ਇਹਨਾਂ ਨਾਲ ਸਾਥ ਤੋੜ ਨਹੀਂ ਨਿਭਦਾ; ਪਰ ਇਹ ਵਰਜਿਤ ਭੀ ਨਹੀਂ, ਇਹਨਾਂ ਦੀ ਰਾਹੀਂ ਖ਼ਲਕਤਿ ਦੀ ਸੇਵਾ ਕਰੇ; ਇਹਨਾਂ ਦਾ ਮਾਣ ਕਰਨ ਦੇ ਥਾਂ ਆਪ-ਭਾਵ ਮਿਟਾ ਕੇ ਆਪਣੇ ਸਤਿਗੁਰੂ ਦੀ ਰਜ਼ਾ ਵਿਚ ਮਨੁੱਖ ਤੁਰੇ ਤੇ ਪ੍ਰਭੂ ਦਾ ਨਾਮ ਸਿਮਰਨ ਕੇ ਅੰਦਰੋਂ ਵਿਕਾਰ ਦੂਰ ਕਰੇ—ਐਸਾ ਮਨੁੱਖ ਹੈ ਅਸਲ ਧਨੀ; ਅਜਿਹਾ ਮਨੁੱਖ ਹੀ ਇਸ ਜਗਤ-ਚੌਂਪੜ ਵਿਚੋਂ ਬਾਜ਼ੀ ਜਿੱਤ ਕੇ ਜਾਂਦਾ ਹੈ, ਇਹੀ ਹੈ ਮੁਕੰਮਲ ਇਨਸਾਨ, ਕਿਉਂਕਿ ਨਾਮ ਸਿਮਰਿਆਂ ਸਾਰੇ ਆਤਮਕ ਰੋਗ ਦੁਖ ਦੂਰ ਹੋ ਜਾਂਦੇ ਹਨ। ਪਰ, ਧਨ ਪਦਾਰਥ ਆਦਿਕ ਦੀ ਟੇਕ ਤੇ ਜਿਸ ਦੀ ਮਨੁੱਖ ਨੂੰ ਸਤਿਗੁਰੂ ਦੀ ਚਰਨੀ ਲੱਗਣੋਂ ਘ੍ਰਿਣਾ ਹੁੰਦੀ ਹੈ ਉਸ ਨੂੰ ਖ਼ਲਕਤਿ ਵਲੋਂ ਭੀ ਸੂਗ ਹੀ ਬਣੀ ਰਹਿੰਦੀ ਹੈ ਤੇ ਉਸ ਦੀ

ਸੁਰਤ ਵਿਕਾਰਾਂ ਵਲ ਪਰਤੀ ਰਹਿੰਦੀ ਹੈ ।

(੪) (੨੪ ਤੋਂ ੨੭ ਤਕ) ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਪ੍ਰਭੂ ਦਾ ਨਾਮ ਸਿਮਰਨ ਵਾਲੇ ਮਨੁੱਖਾਂ ਦੀ ਸੰਗਤਿ ਕਰਨ ਵਾਲਿਆਂ ਦੇ ਮਨ ਵਿਚ ਭੀ ਸਿਮਰਨ ਦਾ ਇਤਨਾ ਚਾਅ ਤੇ ਉਤਸ਼ਾਹ ਪੈਦਾ ਹੋ ਜਾਂਦਾ ਹੈ ਕਿ ਵਿਕਾਰਾਂ ਵਲ ਉਹਨਾਂ ਦਾ ਮਨ ਪਰਤਣੋਂ ਹਟ ਜਾਂਦਾ ਹੈ; ਉਹ ਹਰੀ-ਨਾਮ ਨੂੰ ਜ਼ਿੰਦਗੀ ਦਾ ਆਸਰਾ ਬਣਾ ਲੈਂਦੇ ਹਨ, ਜਿਵੇਂ ਰੋਟੀ ਸਰੀਰ ਦਾ ਆਸਰਾ ਹੈ । ਬੰਦਗੀ ਵਾਲਿਆਂ ਦੀ ਸੰਗਤਿ ਇਕ ਐਸਾ ਨਗਰ ਸਮਝੋ ਜਿੱਥੇ ਵੱਸਿਆਂ ਕਿਸੇ ਵਿਕਾਰ-ਰੂਪ ਚੋਰ ਡਾਕੂ ਦਾ ਡਰ ਨਹੀਂ ਰਹਿੰਦਾ ।

(੫) ਕਰਤਾਰ ਨੇ ਜਗਤ-ਰਚਨਾ ਵਿਚ ਨਿਯਮ ਹੀ ਇਹ ਰੱਖਿਆ ਹੈ ਕਿ ਮਨੁੱਖ ਸਤਿਗੁਰੂ ਦੀ ਰਜ਼ਾ ਵਿਚ ਤੁਰ ਕੇ ਭਗਤੀ ਕਰੇ, ਉਸੇ ਮਨੁੱਖ ਦਾ ਜੀਵਨ ਖੁਸ਼ੀ-ਭਰਿਆ ਹੋ ਸਕਦਾ ਹੈ; ਸਤਿਗੁਰੂ ਦੀ ਸ਼ਰਨ ਪੈਣਾ ਹੀ ਜੀਵਨ ਦਾ ਸਹੀ ਰਸਤਾ ਹੈ। (੨੮, ੨੯) ।

ਮੁੱਖ ਭਾਵ—

ਕਰਤਾਰ ਦੀ ਰਚੀ ਹੋਈ ਤ੍ਰੈਗੁਣੀ ਮਾਇਆ ਜੀਵਾਂ ਉੱਤੇ ਪ੍ਰਭਾਵ ਪਾ ਕੇ ਇਹਨਾਂ ਨੂੰ ਕੁਰਾਹੇ ਪਾ ਦੇਂਦੀ ਹੈ; ਪਰ ਜੋ ਮਨੁੱਖ ਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਪ੍ਰਭੂ ਦੀ ਭਗਤੀ ਕਰਦੇ ਹਨ, ਉਹਨਾਂ ਨੂੰ ਵਿਕਾਰ ਪੋਹ ਨਹੀਂ ਸਕਦੇ । ਸਤਿਗੁਰੂ ਦੀ ਸ਼ਰਨ ਪੈਣਾ ਹੀ ਜੀਵਨ ਦਾ ਸਹੀ ਰਸਤਾ ਹੈ ।

‘ਵਾਰ’ ਦੀ ਬਣਤ ।

ਗੁਰੂ ਰਾਮਦਾਸ ਜੀ ਦੀ ਉਚਾਰੀ ਹੋਈ ਇਸ ‘ਵਾਰ’ ਵਿਚ ੨੯ ਪਉੜੀਆਂ ਹਨ ਤੇ ੫੮ ਸ਼ਲੋਕ; ਹਰੇਕ ਪਉੜੀ ਦੇ ਨਾਲ ਦੋ ਦੋ ਸ਼ਲੋਕ । ਸ਼ਲੋਕਾਂ ਦਾ ਵੇਰਵਾ :

ਸ਼ਲੋਕ ਮ: ੩—੪੮

ਸ਼ਲੋਕ ਮ: ੪—੭

ਸ਼ਲੋਕ ਮ: ੨—੧

ਸ਼ਲੋਕ ਮ: ੧—੨

ਜੋੜ ੫੮

ਇਹ ‘ਵਾਰ’ ਗੁਰੂ ਰਾਮਦਾਸ ਜੀ ਦੀ ਹੈ, ਪਰ ੫੮ ਸ਼ਲੋਕਾਂ ਵਿਚੋਂ ਉਹਨਾਂ ਦੇ ਆਪਣੇ ਸਿਰਫ ੭ ਹਨ । ਜੇ ਸ਼ਲੋਕਾਂ-ਸਮੇਤ ‘ਵਾਰ’ ਉਚਾਰੀ ਹੁੰਦੀ, ਤਾਂ ਸ਼ਲੋਕ ਤਕਰੀਬਨ ਸਾਰੇ ਹੀ ਗੁਰੂ ਅਮਰਦਾਸ ਜੀ ਦੇ ਹੋਣ ਕਰ ਕੇ, ਇਸ ਦਾ ਸਿਰ-ਲੇਖ “ਸੋਰਠਿ ਕੀ ਵਾਰ ਮਹਲੇ ੪ ਕੀ” ਫਬ ਨਾਂਹ ਸਕਦਾ, ਕਿਉਂਕਿ ਗੁਰੂ ਰਾਮਦਾਸ ਜੀ ਦੀਆਂ ੨੯ ਪਉੜੀਆਂ ਦੇ ਟਾਕਰੇ ਤੇ ਗੁਰੂ ਅਮਰਦਾਸ ਜੀ ਦੇ ੪੮ ਸ਼ਲੋਕ ਆ ਗਏ ਹਨ, ਦੋਹਾਂ ਗੁਰ-

ਵਿਆਕਤੀਆਂ ਦੀ ਬਾਣੀ ਵਿਚੋਂ ਗਿਣਤੀ ਦੇ ਲਿਹਾਜ਼ ਨਾਲ ਸਗੋਂ ਗੁਰੂ ਅਮਰਦਾਸ ਜੀ ਦੀ ਬਾਣੀ ਵਧੀਕ ਹੋ ਗਈ। ਸੋ, ਅਸਲੀਅਤ ਇਹ ਹੈ ਕਿ ਸਿਰਫ ਪਉੜੀਆਂ ਦੇ ਹੀ ਸੰਗ੍ਰਹਿ ਦਾ ਨਾਮ 'ਵਾਰ' ਹੈ।

ਰਾਗੁ ਸੋਰਠਿ ਵਾਰ ਮਹਲੇ ੪ ਕੀ ॥

ੴ ਸਤਿਗੁਰ ਪ੍ਰਸਾਦਿ ॥

ਸਲੋਕ ਮ: ੧ ॥ ਸੋਰਠਿ ਸਦਾ ਸੁਹਾਵਣੀ ਜੇ ਸਚਾ ਮਨਿ ਹੋਇ ॥
ਦੰਦੀ ਮੈਲੁ ਨ ਕਤੁ ਮਨਿ ਜੀਭੈ ਸਚਾ ਸੋਇ ॥ ਸਸੁਰੈ ਪੇਈਐ ਭੈ ਵਸੀ
ਸਤਿਗੁਰੁ ਸੇਵਿ ਨਿਸੰਗ ॥ ਪਰਹਰਿ ਕਪੜੁ ਜੇ ਪਿਰ ਮਿਲੈ ਖੁਸੀ ਰਾਵੈ ਪਿਰੁ
ਸੰਗਿ ॥ ਸਦਾ ਸੀਗਾਰੀ ਨਾਉ ਮਨਿ ਕਦੇ ਨ ਮੈਲੁ ਪਤੰਗੁ ॥

ਦੇਵਰ ਜੇਠ ਮੁਏ ਦੁਖਿ ਸਸੁ ਕਾ ਡਰੁ ਕਿਸੁ ॥ ਜੇ ਪਿਰ ਭਾਵੈ ਨਾਨਕਾ
ਕਰਮ ਮਣੀ ਸਭੁ ਸਚੁ ॥ ੧ ॥ [ਪੰਨਾ ੬੪੨]

ਪਦ ਅਰਥ :- ਮਨਿ-ਮਨ ਵਿਚ। ਦੰਦੀ ਮੈਲੁ-ਦੰਦਾਂ ਵਿਚ ਮੈਲ, ਦੰਦ-ਕਥਾ, ਨਿੰਦਿਆ। ਕਤੁ-ਢੀਰ, ਵਿੱਥ, ਵੈਰ-ਵਿਰੋਧ। ਸਸੁਰੈ-ਸਹੁਰੇ ਘਰ, ਪਰਲੋਕ ਵਿਚ। ਪੇਈਐ-ਪੇਕੇ ਘਰ, ਇਸ ਲੋਕ ਵਿਚ। ਨਿਸੰਗ-ਨਿਬੱਕ। ਪਰਹਰਿ-ਛੱਡ ਕੇ। ਕਪੜੁ-ਵਿਖਾਵਾ। ਪਿਰ ਮਿਲੈ-ਪਤੀ ਨੂੰ ਮਿਲੇ। ਪਿਰੁ ਰਾਵੈ-ਪਤੀ ਮਾਣਦਾ ਹੈ। ਖੁਸੀ ਸੰਗਿ-ਪ੍ਰਸੰਨਤਾ ਨਾਲ, ਤੁਠ ਕੇ। ਪਤੰਗ-ਰਤਾ ਭਰ ਭੀ। ਸਸੁ-ਮਾਇਆ। ਦੇਵਰ ਜੇਠ-(ਸੱਸ) ਮਾਇਆ ਦੇ ਪੁਤ੍ਰ, ਕਾਮਾਦਿਕ ਵਿਕਾਰ। ਪਿਰ ਭਾਵੈ-ਪਤੀ ਨੂੰ ਚੰਗੀ ਲੱਗੇ। ਕਰਮ ਮਣੀ-ਭਾਗਾਂ ਦੀ ਮਣੀ।

ਅਰਥ :- ਸੋਰਠਿ ਰਾਗਣੀ ਸਦਾ ਸੋਹਣੀ ਲੱਗੇ ਜੇ (ਇਸ ਦੀ ਰਾਹੀਂ ਪ੍ਰਭੂ ਦੇ ਗੁਣ ਗਾਂਵਿਆਂ) ਸਦਾ ਬਿਰ ਰਹਿਣ ਵਾਲਾ ਪ੍ਰਭੂ ਮਨ ਵਿਚ ਵੱਸ ਪਏ, ਨਿੰਦਿਆ ਕਰਨ ਦੀ ਵਾਦੀ ਨਾਂਹ ਰਹੇ, ਮਨ ਵਿਚ ਕਿਸੇ ਨਾਲ ਵੈਰ-ਵਿਰੋਧ ਨਾਂਹ ਹੋਵੇ, ਤੇ ਜੀਭ ਉਤੇ ਉਹ ਸੱਚਾ ਮਾਲਕ ਹੋਵੇ। (ਇਸ ਤਰ੍ਹਾਂ ਜੀਵ-ਇਸਤ੍ਰੀ) ਲੋਕ ਪਰਲੋਕ ਵਿਚ (ਪਰਮਾਤਮਾ ਦੇ) ਡਰ ਵਿਚ ਜੀਵਨ ਗੁਜ਼ਾਰਦੀ ਹੈ ਤੇ ਗੁਰੂ ਦੀ ਸੇਵਾ ਕਰ ਕੇ ਨਿਬੱਕ ਹੋ ਜਾਂਦੀ ਹੈ (ਭਾਵ, ਕੋਈ ਸ਼ੀਮ ਦਬੋ ਨਹੀਂ ਪਾਂਦਾ)। ਵਿਖਾਵਾ ਛੱਡ ਕੇ ਜੇ ਪਤੀ-ਪ੍ਰਭੂ ਨੂੰ ਮਿਲ ਪਏ ਤਾਂ ਪਤੀ ਭੀ ਤੁਠ ਕੇ ਇਸ ਨੂੰ ਆਪਣੇ ਨਾਲ ਮਿਲਾਂਦਾ ਹੈ; ਜਿਸ ਜੀਵ-ਇਸਤ੍ਰੀ ਦੇ ਮਨ ਵਿਚ ਪ੍ਰਭੂ ਦਾ ਨਾਮ ਟਿਕ ਜਾਏ ਉਹ (ਇਸ ਨਾਮ-ਸੰਗਾਰ ਨਾਲ) ਸਦਾ ਸਜੀ ਰਹਿੰਦੀ ਹੈ ਤੇ ਕਦੇ

(ਵਿਕਾਰਾਂ ਦੀ ਉਸ ਨੂੰ) ਰਤਾ ਭਰ ਭੀ ਮੈਲ ਨਹੀਂ ਲੱਗਦੀ। ਉਸ ਜੀਵ-ਇਸਤ੍ਰੀ ਦੇ ਕਾਮਾਦਿਕ ਵਿਕਾਰ ਮੁੱਕ ਜਾਂਦੇ ਹਨ, ਮਾਇਆ ਦਾ ਭੀ ਕੋਈ ਦਬਾ ਉਸ ਉਤੇ ਨਹੀਂ ਰਹਿ ਜਾਂਦਾ।

ਹੇ ਨਾਨਕ ! (ਪ੍ਰਭੂ-ਪਤੀ ਨੂੰ ਮਨ ਵਿਚ ਵਸਾ ਕੇ) ਜੇ ਜੀਵ-ਇਸਤ੍ਰੀ ਪਤੀ-ਪ੍ਰਭੂ ਨੂੰ ਚੰਗੀ ਲੱਗੇ ਤਾਂ ਉਸ ਦੇ ਮੱਥੇ ਤੇ ਭਾਗਾਂ ਦਾ ਟਿੱਕਾ (ਸਮਝੋ) ਉਸ ਨੂੰ ਹਰ ਥਾਂ ਸੱਚਾ ਪ੍ਰਭੂ ਹੀ (ਦਿੱਸਦਾ ਹੈ) ॥੧॥

ਮ: ੪ ॥ ਸੋਰਠਿ ਤਾਮਿ ਸੁਹਾਵਣੀ ਜਾ ਹਰਿ ਨਾਮੁ ਢੰਢੋਲੇ ॥ ਗੁਰ ਪੁਰਖੁ ਮਨਾਵੈ ਆਪਣਾ ਗੁਰਮਤੀ ਹਰਿ ਹਰਿ ਬੋਲੇ ॥ ਹਰਿ ਪ੍ਰੇਮਿ ਕਸਾਈ ਦਿਨਸੁ ਰਾਤਿ ਹਰਿ ਰਤੀ ਹਰਿ ਰੰਗਿ ਚੋਲੇ ॥

ਪਦ ਅਰਥ :—ਤਾਮਿ—ਤਦੋਂ। ਪ੍ਰੇਮਿ—ਪ੍ਰੇਮ ਦੀ ਰਾਹੀਂ। ਕਸਾਈ—ਖਿੱਚੀ ਹੋਈ। ਚੋਲਾ—ਸਰੀਰ।

ਅਰਥ :—ਸੋਰਠਿ ਰਾਗਣੀ ਤਦੋਂ ਸੋਹਣੀ ਹੈ, ਜੇ (ਇਸ ਦੀ ਰਾਹੀਂ ਜੀਵ-ਇਸਤ੍ਰੀ) ਹਰੀ ਦੇ ਨਾਮ ਦੀ ਖੋਜ ਕਰੇ, ਆਪਣੇ ਵਡੇ ਪਤੀ ਹਰੀ ਨੂੰ ਪ੍ਰਸੰਨ ਕਰੇ ਤੇ ਸਤਿਗੁਰੂ ਦੀ ਸਿੱਖਿਆ ਲੈ ਕੇ ਪ੍ਰਭੂ ਦਾ ਸਿਮਰਨ ਕਰੇ; ਦਿਨ ਰਾਤ ਹਰੀ ਦੇ ਪ੍ਰੇਮ ਦੀ ਖਿੱਚੀ ਹੋਈ ਆਪਣੇ (ਸਰੀਰ-ਰੂਪ) ਚੋਲੇ ਨੂੰ ਹਰੀ ਦੇ ਰੰਗ ਵਿਚ ਰੰਗੀ ਰੱਖੇ।

ਹਰਿ ਜੈਸਾ ਪੁਰਖੁ ਨ ਲਭਈ ਸਭੁ ਦੇਖਿਆ ਜਗਤੁ ਮੈ ਟੋਲੇ ॥

ਅਰਥ :—ਮੈਂ ਸਾਰਾ ਸੰਸਾਰ ਟੋਲ ਕੇ ਵੇਖ ਲਿਆ ਹੈ ਪਰਮਾਤਮਾ ਜਿਹਾ ਕੋਈ ਪੁਰਖ ਨਹੀਂ ਲੱਭਾ।

ਗੁਰਿ ਸਤਿਗੁਰਿ ਨਾਮੁ ਦ੍ਰਿੜਾਇਆ ਮਨੁ ਅਨਤੁ ਨ ਕਾਹੂ ਡੋਲੇ ॥ ਜਨੁ ਨਾਨਕੁ ਹਰਿ ਕਾ ਦਾਸੁ ਹੈ ਗੁਰ ਸਤਿਗੁਰ ਕੇ ਗੋਲ ਗੋਲੇ ॥੨॥ [ਪੰਨਾ ੬੪੨]

ਪਦ ਅਰਥ :—ਅਨਤ—ਕਿਸੇ ਹੋਰ ਪਾਸੇ। ਗੋਲ ਗੋਲੇ—ਗੋਲਿਆਂ ਦਾ ਗੋਲਾ।

ਅਰਥ :—ਗੁਰੂ ਸਤਿਗੁਰੂ ਨੇ ਹਰੀ ਦਾ ਨਾਮ (ਮੇਰੇ ਹਿਰਦੇ ਵਿਚ) ਦ੍ਰਿੜ੍ਹ ਕੀਤਾ ਹੈ, (ਇਸ ਕਰ ਕੇ ਹੁਣ) ਮੇਰਾ ਮਨ ਕਿਧਰੇ ਡੋਲਦਾ ਨਹੀਂ; ਦਾਸ ਨਾਨਕ ਪ੍ਰਭੂ ਦਾ ਦਾਸ ਹੈ ਤੇ ਗੁਰੂ ਸਤਿਗੁਰੂ ਦੇ ਦਾਸਾਂ ਦਾ ਦਾਸ ਹੈ। ॥੨॥

ਪਉੜੀ ॥ ਤੂ ਆਪੇ ਸਿਸਟਿ ਕਰਤਾ ਸਿਰਜਣਹਾਰਿਆ ॥ ਤੁਧੁ ਆਪੇ ਖੇਲੁ ਰਚਾਇ ਤੁਧੁ ਆਪਿ ਸਵਾਰਿਆ ॥ ਦਾਤਾ ਕਰਤਾ ਆਪਿ ਆਪਿ ਭੋਗਣਹਾਰਿਆ ॥ ਸਭੁ ਤੇਰਾ ਸਬਦੁ ਵਰਤੈ ਉਪਾਵਣਹਾਰਿਆ ॥ ਹਉ ਗੁਰਮੁਖਿ ਸਦਾ ਸਲਾਹੀ ਗੁਰ ਕਉ ਵਾਰਿਆ ॥੧॥ [ਪੰਨਾ ੬੪੨]

ਪਦ ਅਰਥ :-ਸਬਦੁ-ਹੁਕਮ, ਜੀਵਨ-ਰੋ । ਹਉ-ਮੈਂ । ਗੁਰਮੁਖਿ-ਗੁਰੂ ਦੀ ਰਾਹੀਂ ।

ਅਰਥ :-ਹੇ ਸਿਰਜਣਹਾਰ ! ਤੂੰ ਆਪ ਹੀ ਸੰਸਾਰ ਦੇ ਰਚਨ ਵਾਲਾ ਹੈਂ; (ਸੰਸਾਰ-ਰੂਪ) ਬੇੜ ਬਣਾ ਕੇ ਤੂੰ ਆਪ ਹੀ ਇਸ ਨੂੰ ਸੋਹਣਾ ਬਣਾਇਆ ਹੈ; ਸੰਸਾਰ ਰਚਨ ਵਾਲਾ ਤੂੰ ਆਪ ਹੈਂ । ਇਸ ਨੂੰ ਦਾਤਾਂ ਬਖਸ਼ਣ ਵਾਲਾ ਭੀ ਤੂੰ ਆਪ ਹੀ ਹੈਂ, ਉਹਨਾਂ ਦਾਤਾਂ ਨੂੰ ਭੋਗਣ ਵਾਲਾ ਭੀ ਤੂੰ ਹੀ ਹੈਂ; ਹੇ ਪੈਦਾ ਕਰਨ ਵਾਲੇ ! ਸਭ ਥਾਈਂ ਤੇਰੀ ਜੀਵਨ-ਰੋ ਵਰਤ ਰਹੀ ਹੈ । (ਪਰ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਜਿਸ ਦੇ ਸਨਮੁਖ ਹੋ ਕੇ ਤੇਰੀ ਸਿਫਤਿ ਸਾਲਾਹ ਸਦਾ ਕਰ ਸਕਦਾ ਹਾਂ । ੧।

ਸਲੋਕ ਮ: ੩ ॥ ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥ ਪੂਰੇ ਸਤਿਗੁਰਿ ਰਾਖਿ ਲੀਏ ਆਪਣੇ ਪੰਨੈ ਪਾਇ ॥

ਪਦ ਅਰਥ :-ਪੰਨੈ ਪਾਇ-ਲੇਖੇ ਵਿਚ ਲਿਖ ਕੇ, ਆਪਣੇ ਬਣਾ ਕੇ । ਆਏ-ਗੁਰੂ ਦੇ ਦਰ ਤੇ ਆਏ ।

ਅਰਥ :-(ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ ।

ਇਹੁ ਜਗੁ ਜਲਤਾ ਨਦਾਰੀ ਆਇਆ ਗੁਰ ਕੈ ਸਬਦਿ ਸੁਭਾਇ ॥ ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥ [ਪੰਨਾ ੬੪੩]

ਅਰਥ :-ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ, ਤਾਂ ਹੇ ਨਾਨਕ ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ । ੧।

ਮ: ੩ ॥ ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥ ਜਿਨਾਂ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥ ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥

ਪਦ ਅਰਥ :-ਜੀਵਦਿਆ ਮੁਇਆ-ਜਨਮ ਤੋਂ ਮਰਨ ਤੱਕ, ਸਾਰੀ ਉਮਰ ।

ਅਰਥ :-ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ, ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ । (ਜੋ ਮਨੁੱਖ ਇਹੋ ਜਿਹੀ ਕਾਰ

ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ ।

ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥
ਨਾਨਕ ਮੁਏ ਨ ਆਖੀਆਹਿ ਜਿ ਗੁਰ ਕੈ ਸਬਦਿ ਸਮਾਹਿ॥੨॥ [ਪੰਨਾ ੬੪੩]

ਅਰਥ :- ਸਤਿਗੁਰੂ ਦੇ ਸਨਮੁਖ ਮਨੁੱਖ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ; ਹੇ ਨਾਨਕ ! ਜੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ । ੨ ।

ਪਉੜੀ ॥ ਹਰਿ ਪੁਰਖੁ ਨਿਰੰਜਨੁ ਸੇਵਿ, ਹਰਿ ਨਾਮੁ ਧਿਆਈਐ ॥
ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥

ਪਦ ਅਰਥ :- ਨਿਰੰਜਨੁ—ਅੰਜਨ-ਰਹਿਤ, ਮਾਇਆ ਤੋਂ ਰਹਿਤ ।

ਅਰਥ :- ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ; (ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ ।

ਹਰਿ ਤੇਰੀ ਵਡੀ ਕਾਰ, ਮੈ ਮੂਰਖ ਲਾਈਐ ॥ ਹਉ ਗੋਲਾ ਲਾਲਾ
ਤੁਧੁ, ਮੈ ਹੁਕਮੁ ਫੁਰਮਾਈਐ ॥ ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ
ਸਮਝਾਈਐ ॥ ੨ ॥ [ਪੰਨਾ ੬੪੩]

ਪਦ ਅਰਥ :- ਮੈ—ਮੈਨੂੰ । ਗੁਰਿ—ਗੁਰੂ ਨੇ ।

ਅਰਥ :- ਹੇ ਹਰੀ ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ; ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ; (ਮੋਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ । ੨ ।

ਸਲੋਕੁ ਮ: ੩ ॥ ਪੂਰਬਿ ਲਿਖਿਆ ਕਮਾਵਣਾ ਜਿ ਕਰਤੇ ਆਪਿ
ਲਿਖਿਆਸੁ ॥ ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥

ਪਦ ਅਰਥ :- ਪਾਈਅਨੁ—ਉਸ (ਹਰੀ) ਨੇ ਪਾ ਦਿੱਤੀ ਹੈ, ਦੇ ਦਿੱਤੀ ਹੈ । ਗੁਣ-
ਤਾਸੁ—ਗੁਣਾਂ ਦਾ ਖਜ਼ਾਨਾ ਪ੍ਰਭੂ ।

ਅਰਥ :- (ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਬਹੁਰ) ਕਮਾਉਣਾ ਪੈਂਦਾ ਹੈ; (ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੁਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖਜ਼ਾਨਾ ਹਰੀ ਵਿੱਸਰ ਗਿਆ ਹੈ ।

ਮਤੁ ਜਾਣਹੁ ਜਗੁ ਜੀਵਦਾ ਦੂਜੈ ਤਾਇ ਮੁਇਆਸੁ ॥ ਜਿਨੀ ਗੁਰਮੁਖਿ

ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥

ਅਰਥ :- (ਉਸ) ਸੰਸਾਰ ਨੂੰ ਜੀਉਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ; ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ ।

ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥
ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥ ਮਨਮੁਖਾ ਨੋ ਕੋ ਨ
ਵਿਸਹੀ ਚੁਕਿ ਗਇਆ ਵੇਸਾਸੁ ॥

ਅਰਥ :- ਉਹ ਮਨਮੁਖ ਬਹੁਤ ਹੀ ਦੁਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ; ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ; ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਯਾਰ ਮੁੱਕ ਜਾਂਦਾ ਹੈ ।

ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥

[ਪੰਨਾ ੬੪੩]

ਅਰਥ :- ਹੇ ਨਾਨਕ ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ।੧।

ਮ: ੩ ॥ ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥
ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥

ਪਦ ਅਰਥ :- ਸੈਣ ਸਜਣ-ਭਲੇ ਮਨੁੱਖ । ਅਨਦਿਨੁ-ਹਰ ਰੋਜ਼ ।

ਅਰਥ :- ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ; ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ ।

ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ
ਵੇਕਾਰ ॥

ਪਦ ਅਰਥ :- ਵੇਕਾਰ-ਮੰਦੇ ਕੰਮ ।

ਅਰਥ :- ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ ।

ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥ ਨਾਨਕ
ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥ [ਪੰਨਾ ੬੪੩]

ਪਦ ਅਰਥ :—ਸੁਆਰਥੀ—ਖੁਦ-ਗਰਜ਼ ।

ਅਰਥ :—ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ; (ਪਰ) ਹੇ ਨਾਨਕ ! (ਉਹਨਾਂ ਦੇ ਸਿਰ ਕੀਹ ਦੋਸ਼ ?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ।੧।

ਪਉੜੀ ॥ ਤੁਹੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥
ਤੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥

ਅਰਥ :—ਹੇ ਹਰੀ ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ; ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ ।

ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥ ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥

ਅਰਥ :—(ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱ-ਗਿਆਂ)(ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਫਿਰ ਜੰਮਣਾ ਮਰਨਾ ਪੈਂਦਾ ਹੈ; ਜਿਨ੍ਹਾਂ ਤੇ ਹਰੀ ਆਪ ਮੋਹ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ ।

ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥ ੩ ॥ [੬੪੩]

ਅਰਥ :—(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ।੩।

ਸਲੋਕੁ ਮ: ੩ ॥ ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥ ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥

ਪਦ ਅਰਥ :—ਜਿਨਿ—ਜਿਸ (ਮਾਇਆ ਦੀ ਅਪਣੱਤ) ਨੇ ।

[ਨੋਟ—‘ਮਾਇਆ’ ਤੇ ‘ਮਮਤਾ’ ਦੋ ਵਧੇ ਵਧ ਚੀਜ਼ਾਂ ਨਹੀਂ ਲੈਣੀਆਂ; ਲਫਜ਼ ‘ਜਿਨਿ’ (=ਜਿਸ ਨੇ) ‘ਇਕ ਵਚਨ’ ਹੈ।]

ਅਰਥ :—ਮਾਇਆ ਦੀ ਅਪਣੱਤ (ਭਾਵ, ਇਹ ਖਿਆਲ ਕਿ ਏਹ ਬੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ), ਮਨਮੁਖ (ਇਸ ‘ਮਮਤਾ’ ਵਿਚ) ਗੁਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ

ਬਚ ਜਾਏ ਹਨ ।

ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥ ਧੰਧਾ
ਕਰਤਿਆ ਨਿਹਫਲੁ ਜਨਮੁ ਗਵਾਇਆ ਸੁਖਦਾਤਾ ਮਨਿ ਨ ਵਸਾਇਆ ॥

ਅਰਥ :- ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ, ਮਾਇਆ ਦੇ ਕੱਚੇਏ ਕਰਦਿਆਂ ਮਨੁੱਖਾ ਜਨਮ ਨਿਸਫਲ ਗਵਾ ਲੈਂਦਾ ਹੈ ਤੇ ਸੁਖਦਾਤਾ ਨਾਮ ਮਨ ਵਿਚ ਨਹੀਂ ਵਸਾਉਂਦਾ ।

ਨਾਨਕ ਨਾਮੁ ਤਿਨਾ ਕਉ ਮਿਲਿਆ ਜਿਨ ਕਉ ਧੁਰਿ ਲਿਖਿ
ਪਾਇਆ ॥ ੧ ॥ [ਪੰਨਾ ੬੪੩]

ਅਰਥ :- (ਪਰ) ਹੇ ਨਾਨਕ ! ਨਾਮ ਉਹਨਾਂ ਮਨੁੱਖਾਂ ਨੂੰ ਹੀ ਮਿਲਦਾ ਹੈ ਜਿਨ੍ਹਾਂ ਦੇ ਹਿਰਦੇ ਵਿਚ ਮੱਢ ਤੋਂ (ਕੀਤੇ ਕਰਮਾਂ ਦੇ ਅਨੁਸਾਰ) (ਸੰਸਕਾਰ-ਰੂਪ ਲੇਖ) ਉੱਕਰ ਕੇ ਪ੍ਰਭੂ ਨੇ ਰੱਖ ਦਿੱਤਾ ਹੈ । ੧ ।

ਮ: ੩ ॥ ਘਰ ਹੀ ਮਹਿ ਅੰਮ੍ਰਿਤੁ ਭਰਪੂਰੁ ਹੈ ਮਨਮੁਖਾ ਸਾਦੁ ਨ
ਪਾਇਆ ॥ ਜਿਉ ਕਸਤੂਰੀ ਮਿਰਗੁ ਨਾ ਜਾਣੈ ਭ੍ਰਮਦਾ ਭਰਮਿ ਭੁਲਾਇਆ ॥
ਅੰਮ੍ਰਿਤੁ ਤਜਿ ਬਿਖੁ ਸੰਗ੍ਹੈ ਕਰਤੈ ਆਪਿ ਖੁਆਇਆ ॥

ਅਰਥ :- (ਨਾਮ-ਰੂਪ) ਅੰਮ੍ਰਿਤ (ਹਰੇਕ ਜੀਵ ਦੇ ਹਿਰਦੇ-ਰੂਪ) ਘਰ ਵਿਚ ਹੀ ਭਰਿਆ ਹੋਇਆ ਹੈ, (ਪਰ) ਮਨਮੁਖਾਂ ਨੂੰ (ਉਸ ਦਾ) ਸੁਆਦ ਨਹੀਂ ਆਉਂਦਾ । ਜਿਵੇਂ ਹਰਨ (ਆਪਣੀ ਨਾਭੀ ਵਿਚ) ਕਸਤੂਰੀ ਨਹੀਂ ਸਮਝਦਾ ਤੇ ਭਰਮ ਵਿਚ ਭੁਲਾਇਆ ਹੋਇਆ ਭਟਕਦਾ ਹੈ, ਤਿਵੇਂ ਮਨਮੁਖ ਨਾਮ-ਅੰਮ੍ਰਿਤ ਨੂੰ ਛੱਡ ਕੇ ਵਿਹੁ ਨੂੰ ਇਕੱਠਾ ਕਰਦਾ ਹੈ, (ਪਰ ਉਸ ਦੇ ਭੀ ਕੀਹ ਵੱਸ ?) ਕਰਤਾਰ ਨੇ (ਉਸ ਦੇ ਪਿਛਲੇ ਕੀਤੇ ਅਨੁਸਾਰ) ਉਸ ਨੂੰ ਆਪ ਖੁੰਝਾਇਆ ਹੋਇਆ ਹੈ ।

ਗੁਰਮੁਖਿ ਵਿਰਲੇ ਸੋਝੀ ਪਈ ਤਿਨਾ ਅੰਦਰਿ ਬ੍ਰਹਮੁ ਦਿਖਾਇਆ ॥
ਤਨੁ ਮਨੁ ਸੀਤਲੁ ਹੋਇਆ ਰਸਨਾ ਹਰਿ ਸਾਦੁ ਆਇਆ ॥

ਅਰਥ :- ਵਿਰਲੇ ਗੁਰਮੁਖਾਂ ਨੂੰ ਸਮਝ ਪੈਂਦੀ ਹੈ, ਉਹਨਾਂ ਨੂੰ ਹਿਰਦੇ ਵਿੱਚ (ਹੀ) ਪਰਮਾਤਮਾ ਦਿੱਸ ਪੈਂਦਾ ਹੈ; ਉਹਨਾਂ ਦਾ ਮਨ ਤੇ ਸਰੀਰ ਠੰਢੇ-ਠਾਰ ਹੋ ਜਾਂਦੇ ਹਨ ਤੇ ਜੀਭ ਨਾਲ (ਜਪ ਕੇ) ਉਹਨਾਂ ਨੂੰ ਨਾਮ ਦਾ ਸੁਆਦ ਆ ਜਾਂਦਾ ਹੈ ।

ਸਬਦੇ ਹੀ ਨਾਉ ਉਪਜੈ ਸਬਦੇ ਮੇਲਿ ਮਿਲਾਇਆ ॥ ਬਿਨੁ ਸਬਦੇ
ਸਭੁ ਜਗੁ ਬਉਰਾਨਾ ਬਿਰਥਾ ਜਨਮੁ ਗਵਾਇਆ ॥

ਅਰਥ :- ਸਤਿਗੁਰੂ ਦੇ ਸ਼ਬਦ ਨਾਲ ਹੀ ਨਾਮ (ਦਾ ਅੰਗੁਰ ਹਿਰਦੇ ਵਿਚ)

ਉੱਗਦਾ ਹੈ ਤੇ ਸ਼ਬਦ ਦੀ ਰਾਹੀਂ ਹੀ ਹਰੀ ਨਾਲ ਮੇਲ ਹੁੰਦਾ ਹੈ ; ਸ਼ਬਦ ਤੋਂ ਬਿਨਾ ਸਾਰਾ ਸੰਸਾਰ ਪਾਗਲ ਹੋਇਆ ਪਿਆ ਹੈ ਤੇ ਮਨੁੱਖਾ ਜਨਮ ਵਿਅਰਥ ਗਵਾਉਂਦਾ ਹੈ ।

ਅੰਮ੍ਰਿਤੁ ਏਕੋ ਸ਼ਬਦੁ ਹੈ ਨਾਨਕ ਗੁਰਮੁਖਿ ਪਾਇਆ ॥੨॥ [੬੪੪]

ਅਰਥ :-ਹੇ ਨਾਨਕ ! ਗੁਰੂ ਦਾ ਇਕ ਸ਼ਬਦ ਹੀ ਆਤਮਕ ਜੀਵਨ ਦੇਣ ਵਾਲਾ ਜਲ ਹੈ ਜੋ ਸਤਿਗੁਰੂ ਦੇ ਸਨਮੁਖ ਮਨੁੱਖ ਨੂੰ ਮਿਲਦਾ ਹੈ । ੨ ।

ਪਉੜੀ ॥ ਸੋ ਹਰਿ ਪੁਰਖੁ ਅਗੰਮੁ ਹੈ ਕਹੁ ਕਿਤੁ ਬਿਧਿ ਪਾਈਐ ॥
ਤਿਸੁ ਰੂਪੁ ਨ ਰੇਖ ਅਦਿਸਟੁ, ਕਹੁ ਜਨ ਕਿਉ ਧਿਆਈਐ ॥ ਨਿਰੰਕਾਰੁ
ਨਿਰੰਜਨੁ ਹਰਿ ਅਗਮੁ, ਕਿਆ ਕਹਿ ਗੁਣ ਗਾਈਐ ॥

ਅਰਥ :-ਹੇ ਭਾਈ ! ਦੱਸ ਉਹ ਹਰੀ, ਜੋ ਅਗੰਮ ਪੁਰਖ ਹੈ, ਕਿਸ ਤਰ੍ਹਾਂ ਮਿਲ ਸਕਦਾ ਹੈ ? ਉਸ ਦਾ ਕੋਈ ਰੂਪ ਨਹੀਂ, ਕੋਈ ਰੇਖ ਨਹੀਂ, ਦਿੱਸਦਾ ਭੀ ਨਹੀਂ, ਉਸ ਨੂੰ ਕਿਵੇਂ ਸਿਮਰੀਏ ? ਸ਼ਕਲ ਤੋਂ ਬਿਨਾ ਹੈ, ਮਾਇਆ ਤੋਂ ਰਹਿਤ ਹੈ, ਪਹੁੰਚ ਤੋਂ ਪਰੇ ਹੈ, ਸੋ, ਕੀਹ ਆਖ ਕੇ ਉਸ ਦੀ ਸਿਫਤਿ-ਸਾਲਾਹ ਕਰੀਏ ?

ਜਿਸੁ ਆਪਿ ਬੁਝਾਏ ਆਪਿ, ਸੁ ਹਰਿ ਮਾਰਗਿ ਪਾਈਐ ॥ ਗੁਰਿ
ਪੂਰੈ ਵੇਖਾਲਿਆ ਗੁਰ ਸੇਵਾ ਪਾਈਐ ॥੪॥ [ਪੰਨਾ ੬੪੪]

ਪਦ ਅਰਥ :-ਮਾਰਗਿ-ਰਸਤੇ ਤੇ । ਗੁਰ ਸੇਵਾ-ਗੁਰੂ ਕੀ ਦੱਸੀ ਕਾਰ ।

ਅਰਥ :-ਜਿਸ ਮਨੁੱਖ ਨੂੰ ਆਪ ਪ੍ਰਭੂ ਸਮਝ ਦੇਂਦਾ ਹੈ ਉਹ ਪ੍ਰਭੂ ਦੇ ਰਾਹ ਤੇ ਤੁਰਦਾ ਹੈ; ਪੂਰੇ ਗੁਰੂ ਨੇ ਹੀ ਉਸ ਦਾ ਦੀਦਾਰ ਕਰਾਇਆ ਹੈ, ਗੁਰੂ ਦੀ ਦੱਸੀ ਕਾਰ ਕੀਤਿਆਂ ਹੀ ਉਹ ਮਿਲਦਾ ਹੈ । ੪ ।

ਸਲੋਕੁ ਮ: ੩ ॥ ਜਿਉ ਤਨੁ ਕੋਲੁ ਪੀੜੀਐ ਰਤੁ ਨ ਭੋਰੀ ਭੋਹਿ ॥
ਜੀਉ ਵੰਞੇ ਚਉਖੰਨੀਐ ਸਚੇ ਸੰਦੜੈ ਨਹਿ ॥ ਨਾਨਕ ਮੇਲੁ ਨ ਚੁਕਈ
ਰਾਤੀ ਅਤੇ ਭੋਹ ॥ ੧ ॥ [ਪੰਨਾ ੬੪੪]

ਪਦ ਅਰਥ :-ਭੋਰੀ-ਰਤਾ ਭਰ ਭੀ । ਭੋਹਿ-ਦੇਵੇ । ਜੀਉ-ਜਿੰਦ । ਚਉ-
ਖੰਨੀਐ-ਚਾਰ ਖੰਨ । ਚਉਖੰਨੀਐ ਵੰਞੇ-ਚਾਰ ਟੋਟੇ ਹੋ ਜਾਏ । ਨੋਹਿ-ਪਿਆਰ ਦੀ
ਖ਼ਾਤਰ । ਸੰਦੜੈ-ਦੇ । ਭੋਹ-ਦਿਨ । ਅਤੇ-ਅਤੇ ।

ਅਰਥ :-ਹੇ ਨਾਨਕ ! ਜੇ ਮੇਰਾ ਸਰੀਰ ਰਤਾ ਭਰ ਭੀ ਲਹੂ ਨਾ ਦੇਵੇ ਭਾਵੇਂ ਤਿਲਾਂ ਵਾਂਗ ਇਹ ਕੋਲੂ ਵਿਚ ਪੀੜਿਆ ਜਾਏ, (ਭਾਵ, ਜੇ ਅਨੇਕਾਂ ਕਰੜੇ ਕਸ਼ਟ ਆਉਣ ਤੇ ਭੀ ਮੇਰੇ ਅੰਦਰ ਸਰੀਰ ਦੇ ਬਚੇ ਰਹਿਣ ਦੀ ਲਾਲਸਾ ਰਤਾ ਭੀ ਨਾ ਹੋਵੇ) ਜੇ ਮੇਰੀ ਜਿੰਦ ਸੱਚੇ ਪ੍ਰਭੂ ਦੇ ਪਿਆਰ ਤੋਂ ਵਾਰਨੇ ਸਕਦੇ ਪਈ ਹੋਵੇ, ਤਾਂ ਹੀ ਪ੍ਰਭੂ ਨਾਲ ਮਿਲਾਪ ਨਾ ਦਿਨੇ ਨਾ

ਰਾਤ (ਕਦੇ ਭੀ) ਨਹੀਂ ਟੁੱਟਦਾ । ੧ ।

ਮ: ੩ ॥ ਸਜਣੁ ਮੈਡਾ ਰੰਗੁਲਾ ਰੰਗੁ ਲਾਏ ਮਨੁ ਲੇਇ ॥ ਜਿਉ
ਮਾਜੀਠੈ ਕਪੜੇ ਰੰਗੇ ਭੀ ਪਾਹੋਹਿ ॥ ਨਾਨਕ ਰੰਗੁ ਨ ਉਤਰੈ ਬਿਆ ਨ ਲਗੈ
ਕੇਹ ॥ ੨ ॥ [ਪੰਨਾ ੬੪੪]

ਅਰਥ :—ਮੇਰਾ ਸੱਜਣ ਰੰਗੀਲਾ ਹੈ, ਮਨ ਲੈ ਕੇ (ਪ੍ਰੇਮ ਦਾ) ਰੰਗ ਲਾ ਦੇਂਦਾ ਹੈ ।
ਜਿਵੇਂ ਕੱਪੜੇ ਭੀ ਪਾਹ ਦੇ ਕੇ ਮਜੀਠ ਵਿਚ ਰੰਗੇ ਜਾਂਦੇ ਹਨ (ਤਿਵੇਂ ਆਪਾ ਦੇ ਕੇ ਹੀ
ਪ੍ਰੇਮ-ਰੰਗ ਮਿਲਦਾ ਹੈ); ਹੇ ਨਾਨਕ ! (ਇਸ ਤਰ੍ਹਾਂ ਦਾ) ਰੰਗ ਫੇਰ ਨਹੀਂ ਲਹਿੰਦਾ ਅਤੇ
ਨਾ ਹੀ ਕੋਈ ਹੋਰ ਚੜ੍ਹ ਸਕਦਾ ਹੈ (ਭਾਵ, ਕੋਈ ਹੋਰ ਚੀਜ਼ ਪਿਆਰੀ ਨਹੀਂ ਲੱਗ
ਸਕਦੀ) । ੨ ।

ਪਉੜੀ ॥ ਹਰਿ ਆਪਿ ਵਰਤੈ ਆਪਿ ਹਰਿ ਆਪਿ ਬੁਲਾਇਦਾ ॥
ਹਰਿ ਆਪੇ ਸ੍ਰਿਸਟਿ ਸਵਾਰਿ ਸਿਰਿ ਧੰਧੈ ਲਾਇਦਾ ॥

ਪਦ ਅਰਥ :—ਵਰਤੈ—ਮੌਜੂਦ ਹੈ । ਸਿਰਿ—ਸਿਰਿ ਸਿਰਿ, ਹਰੇਕ ਸਿਰ ਉਤੇ,
ਹਰੇਕ ਜੀਵ ਨੂੰ ।

ਅਰਥ :—ਹਰੀ ਆਪ ਹੀ ਸਭ ਵਿਚ ਵਿਆਪ ਰਿਹਾ ਹੈ ਅਤੇ ਆਪ ਹੀ ਸਭ ਨੂੰ
ਬੁਲਾਉਂਦਾ ਹੈ (ਭਾਵ, ਆਪ ਹੀ ਹਰੇਕ ਵਿਚ ਬੋਲਦਾ ਹੈ) ; ਸੰਸਾਰ ਨੂੰ ਆਪ ਹੀ ਰਚ ਕੇ
ਹਰੇਕ ਜੀਵ ਨੂੰ ਮਾਇਆ ਦੇ ਕਜ਼ੀਏ ਵਿਚ ਲਾ ਦੇਂਦਾ ਹੈ ।

ਇਕਨਾ ਭਗਤੀ ਲਾਇ ਇਕਿ ਆਪਿ ਖੁਆਇਦਾ ॥ ਇਕਨਾ
ਮਾਰਗਿ ਪਾਇ ਇਕਿ ਉਝੜਿ ਪਾਇਦਾ ॥

ਅਰਥ :—ਇਕਨਾਂ ਨੂੰ ਆਪਣੀ ਭਗਤੀ ਵਿਚ ਲਾਉਂਦਾ ਹੈ ਤੇ ਕਈ ਜੀਵਾਂ ਨੂੰ
ਆਪ ਹੀ ਭੁਲਾਉਂਦਾ ਹੈ; ਇਕਨਾਂ ਨੂੰ ਸਿੱਧੇ ਰਾਹ ਤੇ ਤੋਰਦਾ ਹੈ ਤੇ ਇਕਨਾਂ ਨੂੰ ਕੁਰਾਹੇ
ਪਾ ਦੇਂਦਾ ਹੈ ।

ਜਨੁ ਨਾਨਕੁ ਨਾਮੁ ਧਿਆਏ ਗੁਰਮੁਖਿ ਗੁਣ ਗਾਇਦਾ ॥੫॥ [੬੪੪]

ਅਰਥ :—ਦਾਸ ਨਾਨਕ ਭੀ (ਉਸ ਦੀ ਭਗਤੀ ਦੀ ਖ਼ਾਤਰ) ਨਾਮ ਸਿਮਰਦਾ ਹੈ ਤੇ
ਸਤਿਗੁਰੂ ਦੇ ਸਨਮੁਖ ਹੋ ਕੇ (ਉਸ ਦੀ) ਸਿਫਤਿ ਸਾਲਾਹ ਕਰਦਾ ਹੈ । ੫ ।

ਸਲੋਕੁ ਮ: ੩ ॥ ਸਤਿਗੁਰ ਕੀ ਸੇਵਾ ਸਫਲੁ ਹੈ ਜੇ ਕੋ ਕਰੇ ਚਿਤੁ
ਲਾਇ ॥ ਮਨਿ ਚਿੰਦਿਆ ਫਲੁ ਪਾਵਣਾ ਹਉਮੈ ਵਿਚਹੁ ਜਾਇ ॥ ਬੰਧਨ
ਤੋੜੈ ਮੁਕਤਿ ਹੋਇ ਸਚੇ ਰਹੈ ਸਮਾਇ ॥

ਅਰਥ :—ਜੇ ਕੋਈ ਮਨੁੱਖ ਚਿੰਤ ਲਗਾ ਕੇ ਸੇਵਾ ਕਰੇ, ਤਾਂ ਸਤਿਗੁਰੂ ਦੀ (ਦੱਸੀ)

ਸੇਵਾ ਜ਼ਰੂਰ ਫਲ ਲਾਂਦੀ ਹੈ; ਮਨ-ਇੱਛਿਆ ਫਲ ਮਿਲਦਾ ਹੈ, ਅਹੰਕਾਰ ਮਨ ਵਿਚੋਂ ਦੂਰ ਹੁੰਦਾ ਹੈ; (ਗੁਰੂ ਦੀ ਦੱਸੀ ਕਾਰ ਮਾਇਆ ਦੇ) ਬੰਧਨਾਂ ਨੂੰ ਤੋੜਦੀ ਹੈ (ਬੰਧਨਾਂ ਤੋਂ) ਖੁਲਾਸੀ ਹੋ ਜਾਂਦੀ ਹੈ ਤੇ ਸੱਚੇ ਹਰੀ ਵਿਚ ਮਨੁੱਖ ਸਮਾਇਆ ਰਹਿੰਦਾ ਹੈ ।

ਇਸੁ ਜਗ ਮਹਿ ਨਾਮੁ ਅਲਭੁ ਹੈ ਗੁਰਮੁਖਿ ਵਸੈ ਮਨਿ ਆਇ ॥
ਨਾਨਕ ਜੋ ਗੁਰੁ ਸੇਵਹਿ ਆਪਣਾ ਹਉ ਤਿਨ ਬਲਿਹਾਰੈ ਜਾਉ ॥੧॥
[ਪੰਨਾ ੬੪੪]

ਅਰਥ :—ਇਸ ਸੰਸਾਰ ਵਿਚ ਹਰੀ ਦਾ ਨਾਮ ਦੁਰਲੱਭ ਹੈ, ਸਤਿਗੁਰੂ ਦੇ ਸਨਮੁਖ ਮਨੁੱਖ ਦੇ ਮਨ ਵਿਚ ਆ ਕੇ ਵੱਸਦਾ ਹੈ; ਹੇ ਨਾਨਕ ! (ਆਖ—) ਮੈਂ ਸਦਕੇ ਹਾਂ ਉਹਨਾਂ ਤੋਂ ਜੋ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ । ੧ ।

ਮ: ੩ ॥ ਮਨਮੁਖ ਮੰਨੁ ਅਜਿਤੁ ਹੈ ਦੂਜੈ ਲਗੈ ਜਾਇ ॥ ਤਿਸ ਨੇ ਸੁਖੁ ਸੁਪਨੈ ਨਹੀ ਦੁਖੇ ਦੁਖਿ ਵਿਹਾਇ ॥

ਅਰਥ :—ਮਨਮੁਖ ਦਾ ਮਨ ਉਸ ਦੇ ਕਾਬੂ ਤੋਂ ਬਾਹਰ ਹੈ, ਕਿਉਂਕਿ ਉਹ ਮਾਇਆ ਵਿਚ ਜਾ ਕੇ ਲੱਗਾ ਹੋਇਆ ਹੈ; (ਸਿੱਟਾ ਇਹ ਕਿ) ਉਸ ਨੂੰ ਸੁਪਨੇ ਵਿਚ ਭੀ ਸੁਖ ਨਹੀਂ ਮਿਲਦਾ, (ਉਸ ਦੀ ਉਮਰ) ਸਦਾ ਦੁੱਖ ਵਿਚ ਹੀ ਗੁਜ਼ਰਦੀ ਹੈ ।

ਘਰਿ ਘਰਿ ਪੜਿ ਪੜਿ ਪੰਡਿਤ ਥਕੇ ਸਿਧ ਸਮਾਧਿ ਲਗਾਇ ॥
ਇਹੁ ਮਨੁ ਵਸਿ ਨ ਆਵਈ ਥਕੇ ਕਰਮ ਕਮਾਇ ॥

ਪਦ ਅਰਥ :—ਘਰਿ ਘਰਿ—ਘਰ ਘਰ ਵਿਚ । ਘਰਿ ਘਰਿ ਪੰਡਿਤ—ਘਰ ਘਰ ਵਿਚ ਪੰਡਿਤ, (ਭਾਵ), ਅਨੇਕਾਂ ਪੰਡਿਤ ।

ਅਰਥ :—ਅਨੇਕਾਂ ਪੰਡਿਤ ਲੋਕ ਪੜ੍ਹ ਪੜ੍ਹ ਕੇ ਤੇ ਸਿੱਧ ਸਮਾਧੀਆਂ ਲਾ ਲਾ ਕੇ ਥੱਕ ਗਏ ਹਨ, ਕਈ ਕਰਮ ਕਰ ਕੇ ਥੱਕ ਗਏ ਹਨ; (ਪੜ੍ਹਨ ਨਾਲ ਤੇ ਸਮਾਧੀਆਂ ਨਾਲ) ਇਹ ਮਨ ਕਾਬੂ ਨਹੀਂ ਆਉਂਦਾ ।

ਭੇਖਧਾਰੀ ਭੇਖ ਕਰਿ ਥਕੇ ਅਠਸਠਿ ਤੀਰਥ ਨਾਇ ॥ ਮਨ ਕੀ ਸਾਰ ਨ ਜਾਣਨੀ ਹਉਮੈ ਭਰਮਿ ਭੁਲਾਇ ॥

ਅਰਥ :—ਭੇਖ ਕਰਨ ਵਾਲੇ ਮਨੁੱਖ (ਭਾਵ, ਸਾਧੂ ਲੋਕ) ਕਈ ਭੇਖ ਕਰ ਕੇ ਤੇ ਅਠਾਹਠ ਤੀਰਥਾਂ ਤੇ ਨ੍ਹਾ ਕੇ ਥੱਕ ਗਏ ਹਨ; ਹਉਮੈ ਤੇ ਭਰਮ ਵਿਚ ਭੁੱਲੇ ਹੋਇਆਂ ਨੂੰ ਮਨ ਦੀ ਸਾਰ ਨਹੀਂ ਆਈ ।

ਗੁਰ ਪਰਸਾਦੀ ਭਉ ਪਇਆ ਵਡਭਾਗਿ ਵਸਿਆ ਮਨਿ ਆਇ ॥ ਭੈ ਪਇਐ ਮਨੁ ਵਸਿ ਹੋਆ ਹਉਮੈ ਸਬਦਿ ਜਲਾਇ ॥

ਅਰਥ :—ਵਡੇ ਭਾਗ ਨਾਲ ਸਤਿਗੁਰੂ ਦੀ ਕਿਰਪਾ ਦੀ ਰਾਹੀਂ ਭਉ ਉਪਜਦਾ ਹੈ

ਤੇ ਮਨ ਵਿਚ ਆ ਕੇ ਵੱਸਦਾ ਹੈ; (ਹਰੀ ਦਾ) ਭਉ ਉਪਜਿਆਂ ਹੀ, ਤੇ ਹਉਮੈਂ ਸਤਿਗੁਰੂ ਦੇ ਸ਼ਬਦ ਨਾਲ ਸਾੜ ਕੇ ਹੀ ਮਨ ਵੱਸ ਵਿਚ ਆਉਂਦਾ ਹੈ ।

ਸਚਿ ਰਤੇ ਸੇ ਨਿਰਮਲੇ ਜੋਤੀ ਜੋਤਿ ਮਿਲਾਇ॥ਸਤਿਗੁਰਿ ਮਿਲਿਐ
ਨਾਉ ਪਾਇਆ ਨਾਨਕ ਸੁਖਿ ਸਮਾਇ॥੨॥ [ਪੰਨਾ ੬੪੪]

ਅਰਥ :—ਜੋ ਮਨੁੱਖ ਜੋਤੀ-ਪ੍ਰਭੂ ਵਿਚ ਆਪਣੀ ਬ੍ਰਿਤੀ ਮਿਲਾ ਕੇ ਸੱਚੇ ਵਿਚ ਰੰਗੇ ਗਏ ਹਨ, ਉਹ ਨਿਰਮਲ ਹੋ ਗਏ ਹਨ; (ਪਰ) ਹੋ ਨਾਨਕ ! ਸਤਿਗੁਰੂ ਦੇ ਮਿਲਿਆਂ ਹੀ ਨਾਮ ਮਿਲਦਾ ਹੈ ਤੇ ਸੁਖ ਵਿਚ ਸਮਾਈ ਹੁੰਦੀ ਹੈ ॥੨॥

ਪਉੜੀ ॥ ਏਹ ਭੂਪਤਿ ਰਾਣੇ ਰੰਗ ਦਿਨ ਚਾਰਿ ਸੁਹਾਵਣਾ ॥ ਏਹੁ
ਮਾਇਆ ਰੰਗੁ ਕਸੰਭ ਖਿਨ ਮਹਿ ਲਹਿ ਜਾਵਣਾ ॥ ਚਲਾਇਆ ਨਾਲਿ ਨ
ਚਲੈ ਸਿਰਿ ਪਾਪ ਲੈ ਜਾਵਣਾ ॥

ਪਦ ਅਰਥ :—ਭੂਪਤਿ—ਰਾਜਾ । ਸਿਖਿ-ਸਿਰਰ ਤੇ ।

ਅਰਥ :—ਰਾਜਿਆਂ ਤੇ ਰਾਣਿਆਂ ਦੇ ਇਹ ਰੰਗ ਚਾਰ ਦਿਨਾਂ (ਭਾਵ, ਥੋੜੇ ਚਿਰ) ਲਈ ਸੋਭਨੀਕ ਹੁੰਦੇ ਹਨ; ਮਾਇਆ ਦਾ ਇਹ ਰੰਗ ਕਸੰਭੇ ਦਾ ਰੰਗ ਹੈ (ਭਾਵ, ਕਸੰਭੇ ਵਾਂਗ ਫਿਨ-ਭੰਗੁਰ ਹੈ), ਫਿਨ ਮਾੜ ਵਿਚ ਲਹਿ ਜਾਏਗਾ, (ਸੰਸਾਰ ਤੋਂ) ਤੁਰਨ ਵੇਲੇ ਮਾਇਆ ਨਾਲ ਨਹੀਂ ਜਾਂਦੀ, (ਪਰ ਇਸ ਦੇ ਕਾਰਣ ਕੀਤੇ) ਪਾਪ ਆਪਣੇ ਸਿਰ ਤੇ ਲੈ ਜਾਈਦੇ ਹਨ ।

ਜਾਂ ਪਕੜਿ ਚਲਾਇਆ ਕਾਲਿ ਤਾਂ ਖਰਾ ਡਰਾਵਣਾ ॥ ਓਹੁ ਵੇਲਾ
ਹਥਿ ਨ ਆਵੈ ਫਿਰਿ ਪਛੁਤਾਵਣਾ ॥੬॥ [ਪੰਨਾ ੬੪੫]

ਅਰਥ :—ਜਦੋਂ ਜਮ-ਕਾਲ ਨੇ ਫੜ ਕੇ ਅੱਗੇ ਲਾ ਲਿਆ, ਤਾਂ (ਜੀਵ) ਡਾਢਾ ਭੈ-ਭੀਤ ਹੁੰਦਾ ਹੈ; (ਮਨੁੱਖ-ਜਨਮ ਵਾਲਾ) ਉਹ ਸਮਾ ਫੇਰ ਮਿਲਦਾ ਨਹੀਂ, ਇਸ ਵਾਸਤੇ ਪਛੁਤਾਉਂਦਾ ਹੈ ॥ ੬ ॥

ਸਲੋਕੁ ਮ: ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥
ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ
ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ
ਸਬਦੇ ਮੇਲਿ ਮਿਲਾਹਿ ॥੧॥ [ਪੰਨਾ ੬੪੫]

ਪਦ ਅਰਥ :—ਮੁਹਫਿਰੇ—[ਮੁਹਫਿਰਾ—ਉਹ ਮਨੁੱਖ ਜਿਸ ਨੇ ਮੂੰਹ ਮੌੜਿਆ ਹੋਇਆ ਹੋਵੇ] ਮਨਮੁਖ ।

ਅਰਥ :—ਜੋ ਮਨੁੱਖ ਸਤਿਗੁਰੂ ਵਲੋਂ ਮਨਮੁਖ ਹਨ, ਉਹ (ਅੰਤ ਨੂੰ) ਬੱਧੇ ਦੁਖ

ਸਹਿੰਦੇ ਹਨ, ਪ੍ਰਭੂ ਨੂੰ ਮਿਲ ਨਹੀਂ ਸਕਦੇ, ਮੁੜ ਮੁੜ ਜੰਮਦੇ ਤੇ ਮਰਦੇ ਹਨ; ਉਹਨਾਂ ਨੂੰ ਚਿੰਤਾ ਦਾ ਰੋਗ ਕਦੇ ਨਹੀਂ ਛੱਡਦਾ, ਸਦਾ ਦੁਖੀ ਹੀ ਰਹਿੰਦੇ ਹਨ । ਹੇ ਨਾਨਕ ! ਕ੍ਰਿਪਾ-ਦ੍ਰਿਸ਼ਟੀ ਵਾਲਾ ਪ੍ਰਭੂ ਜੇ ਉਹਨਾਂ ਨੂੰ ਬਖਸ਼ ਲਏ ਤਾਂ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਉਸ ਵਿਚ ਮਿਲ ਜਾਂਦੇ ਹਨ ॥ ੧ ॥

ਮ: ੩ ॥ ਜੇ ਸਤਿਗੁਰ ਤੇ ਮੁਹ ਫਿਰੇ ਤਿਨਾ ਠਉਰ ਨ ਠਾਉ ॥ ਜਿਉ ਛੁਟੜਿ ਘਰਿ ਘਰਿ ਫਿਰੈ ਦੁਹਚਾਰਣਿ ਬਦਨਾਉ ॥ ਨਾਨਕ ਗੁਰਮੁਖਿ ਬਖਸੀਅਹਿ ਸੇ ਸਤਿਗੁਰ ਮੇਲਿ ਮਿਲਾਉ ॥ ੨ ॥ [ਪੰਨਾ ੬੪੫]

ਪਦ ਅਰਥ :-ਬਖਸੀਅਹਿ-ਬਖਸ਼ਿ ਜਾਂਦੇ ਹਨ ।

ਅਰਥ :-ਜੇ ਮਨੁੱਖ ਸਤਿਗੁਰੂ ਤੋਂ ਮਨਮੁਖ ਹਨ ਉਹਨਾਂ ਦਾ ਨਾਂਹ ਥਾਂ ਨਾਂਹ ਬਿੱਤਾਂ; ਉਹ ਵਿਭ-ਚਾਰਨ ਛੁੱਟੜ ਇਸਤ੍ਰੀ ਵਾਂਗ ਹਨ, ਜੋ ਘਰ ਘਰ ਬਦਨਾਮ ਹੁੰਦੀ ਫਿਰਦੀ ਹੈ। ਹੇ ਨਾਨਕ ! ਜੇ ਗੁਰੂ ਦੇ ਸਨਮੁਖ ਹੋ ਕੇ ਬਖਸ਼ਿ ਜਾਂਦੇ ਹਨ, ਉਹ ਸਤਿਗੁਰੂ ਦੀ ਸੰਗਤਿ ਵਿਚ ਮਿਲ ਜਾਂਦੇ ਹਨ ॥ ੨ ॥

ਪਉੜੀ ॥ ਜੇ ਸੇਵਹਿ ਸਤਿ ਮੁਰਾਰਿ ਸੇ ਭਵਜਲ ਤਰਿ ਗਇਆ ॥ ਜੇ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ ॥ ਸੇ ਦਰਗਹ ਪੈਧੇ ਜਾਹਿ ਜਿਨਾ ਹਰਿ ਜਪਿ ਲਇਆ ॥ ਹਰਿ ਸੇਵਹਿ ਸੇਈ ਪੁਰਖ ਜਿਨਾ ਹਰਿ ਤੁਧੁ ਮਇਆ ॥ ਗੁਣ ਗਾਵਾ ਪਿਆਰੇ ਨਿਤ ਗੁਰਮੁਖਿ ਭ੍ਰਮ ਭਉ ਗਇਆ ॥

੭ ॥ [ਪੰਨਾ ੬੪੫]

ਅਰਥ :-ਜੇ ਮਨੁੱਖ ਸੱਚੇ ਹਰੀ ਨੂੰ ਸੇਵਦੇ ਹਨ, ਉਹ ਸੰਸਾਰ-ਸਮੁੰਦਰ ਨੂੰ ਤਰ ਜਾਂਦੇ ਹਨ, ਜੇ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹਨਾਂ ਨੂੰ ਜਮ ਛੱਡ ਜਾਂਦਾ ਹੈ; ਜਿਨ੍ਹਾਂ ਨੇ ਹਰੀ ਦਾ ਨਾਮ ਜਪਿਆ ਹੈ, ਉਹ ਦਰਗਾਹ ਵਿਚ ਸਨਮਾਨੇ ਜਾਂਦੇ ਹਨ; (ਪਰ) ਹੇ ਹਰੀ ! ਜਿਨ੍ਹਾਂ ਉਤੇ ਤੇਰੀ ਮੋਹਰ ਹੁੰਦੀ ਹੈ, ਉਹੀ ਮਨੁੱਖ ਤੇਰੀ ਭਗਤੀ ਕਰਦੇ ਹਨ । ਸਤਿਗੁਰੂ ਦੇ ਸਨਮੁਖ ਹੋ ਕੇ ਭਰਮ ਤੇ ਡਰ ਦੂਰ ਹੋ ਜਾਂਦੇ ਹਨ, (ਮੋਹਰ ਕਰ) ਹੇ ਪਿਆਰੇ! ਮੈਂ ਭੀ ਸਦਾ ਤੇਰੇ ਗੁਣ ਗਾਵਾਂ ॥ ੭ ॥

ਸਲੋਕੁ ਮ: ੩ ॥ ਥਾਲੈ ਵਿਚਿ ਤੈ ਵਸਤੁ ਪਈਓ ਹਰਿ ਭੋਜਨੁ ਅੰਮ੍ਰਿਤੁ ਸਾਰੁ ॥ ਜਿਤੁ ਖਾਧੈ ਮਨੁ ਤ੍ਰਿਪਤੀਐ ਪਾਈਐ ਮੋਖ ਦੁਆਰੁ ॥

ਅਰਥ :-ਜਿਸ ਹਿਰਦੈ-ਰੂਪ ਥਾਲ ਵਿਚ (ਸਤ, ਸੰਤੋਖ ਤੇ ਵੀਚਾਰ) ਤਿੰਨ ਚੀਜ਼ਾਂ ਆ ਪਈਆਂ ਹਨ, ਉਸ ਹਿਰਦੇ-ਥਾਲ ਵਿਚ ਸ਼੍ਰੇਸ਼ਟ ਅੰਮ੍ਰਿਤ ਭੋਜਨ ਹਰੀ ਦਾ ਨਾਮ (ਪਰੋਸਿਆ ਜਾਂਦਾ) ਹੈ, ਜਿਸ ਦੇ ਖਾਧਿਆਂ ਮਨ ਰੱਜ ਜਾਂਦਾ ਹੈ ਤੇ ਵਿਕਾਰਾਂ ਤੋਂ ਖਲਾਸੀ

ਦਾ ਦਰ ਪ੍ਰਾਪਤ ਹੁੰਦੀ ਹੈ ।

ਇਹੁ ਭੋਜਨੁ ਅਲਭੁ ਹੈ ਸੰਤਹੁ ਲਭੈ ਗੁਰ ਵੀਚਾਰਿ ॥

ਅਰਥ :-ਹੇ ਸੰਤ ਜਨੋਂ ! ਇਹ ਭੋਜਨ ਦੁਰਲੱਭ ਹੈ, ਸਤਿਗੁਰੂ ਦੀ (ਦੱਸੀ ਹੋਈ) ਵੀਚਾਰ ਦੀ ਰਾਹੀਂ ਲੱਭਦਾ ਹੈ ।

ਏਹ ਮੁਦਾਵਣੀ ਕਿਉ ਵਿਚਹੁ ਕਢੀਐ ਸਦਾ ਰਖੀਐ ਉਰਿਧਾਰਿ ॥
ਏਹ ਮੁਦਾਵਣੀ ਸਤਿਗੁਰੂ ਪਾਈ ਗੁਰਸਿਖਾ ਲਧੀ ਭਾਲਿ ॥

ਪਦ ਅਰਥ :-ਮੁਦਾਵਣੀ-ਆਤਮਕ ਪ੍ਰਸੰਨਤਾ ਦੇਣ ਵਾਲੀ ਵਸਤੂ (ਨਾਮ) ।

ਅਰਥ :-ਆਤਮਕ ਆਨੰਦ ਦੇਣ ਵਾਲੀ ਇਸ (ਸਿਫਤਿ ਸਾਲਾਹ. ਦੀ ਆਤਮਕ ਖੁਰਾਕ ਦੀ ਦੱਸ)ਗੁਰੂ ਨੇ ਪਾਈ ਹੈ, ਗੁਰ-ਸਿੱਖਾਂ ਨੇ ਖੋਜ ਕੇ ਲੱਭ ਲਈ ਹੈ । ਇਸ ਨੂੰ ਸਦਾ ਆਪਣੇ ਹਿਰਦੇ ਵਿਚ ਸਾਂਭ ਰੱਖਣਾ ਚਾਹੀਦਾ ਹੈ; ਇਹ ਭੁਲਾਣੀ ਨਹੀਂ ਚਾਹੀਦੀ ।

ਨਾਨਕ ਜਿਸੁ ਬੁਝਾਏ ਸੁ ਬੁਝਸੀ ਹਰਿ ਪਾਇਆ ਗੁਰਮੁਖਿ ਘਾਲਿ ॥

੧ ॥ [ਪੰਨਾ ੬੪੫]

ਅਰਥ :-ਹੇ ਨਾਨਕ ! ਜਿਸ ਮਨੁੱਖ ਨੂੰ (ਇਸ ਦੀ) ਸਮਝ ਦੇਂਦਾ ਹੈ ਉਹ ਸਮਝਦਾ ਹੈ, ਅਤੇ ਉਹ ਸਤਿਗੁਰੂ ਦੇ ਸਨਮੁਖ ਹੋ ਕੇ ਘਾਲਣਾ ਘਾਲ ਕੇ ਹਰੀ ਨੂੰ ਮਿਲਦਾ ਹੈ । ੧ ।

ਨੋਟ :-ਇਸ ਸਲੋਕ ਦੀ ਵਿਆਖਿਆ ਗੁਰੂ ਅਰਜਨ ਸਾਹਿਬ ਨੇ ਮੁਦਾਵਣੀ ਮ: ਪ ਵਿਚ ਕੀਤੀ ਹੈ ।

ਮ: ੩ ॥ ਜੋ ਧੁਰਿ ਮੇਲੇ ਸੇ ਮਿਲਿ ਰਹੇ ਸਤਿਗੁਰ ਸਿਉ ਚਿਤੁ ਲਾਇ ॥
ਆਪਿ ਵਿਛੋੜੇਨੁ ਸੇ ਵਿਛੋੜੇ ਦੂਜੈ ਭਾਇ ਖੁਆਇ ॥ ਨਾਨਕ ਵਿਣੁ ਕਰਮਾ
ਕਿਆ ਪਾਈਐ ਪੂਰਬਿ ਲਿਖਿਆ ਕਮਾਇ ॥੨॥ [ਪੰਨਾ ੬੪੫]

ਪਦ ਅਰਥ :-ਵਿਛੋੜੇਨੁ-ਵਿਛੋੜੇ ਉਸ (ਹਰੀ) ਨੇ ।

ਅਰਥ :-ਹਰੀ ਨੇ ਜੋ ਧੁਰ ਤੋਂ ਮਿਲਾਏ ਹਨ, ਉਹ ਮਨੁੱਖ ਸਤਿਗੁਰੂ ਨਾਲ ਚਿੱਤ ਜੋੜ ਕੇ (ਹਰੀ ਵਿਚ) ਲੀਨ ਹੋਏ ਹਨ; (ਪਰ) ਜੋ ਉਸ ਹਰੀ ਨੇ ਆਪ ਵਿਛੋੜੇ ਹਨ, ਉਹ ਮਾਇਆ ਦੇ ਮੋਹ ਵਿਚ (ਫਸ ਕੇ) ਖੁੰਝੇ ਹੋਏ ਹਰੀ ਤੋਂ ਵਿਛੋੜੇ ਹੋਏ ਹਨ । ਹੇ ਨਾਨਕ ! ਕੀਤੀ ਹੋਈ ਕਮਾਈ ਤੋਂ ਬਿਨਾ ਕੁਝ ਨਹੀਂ ਮਿਲਦਾ, ਮੁੱਢ ਤੋਂ (ਕੀਤੇ ਕੰਮਾਂ ਦੇ ਅਨੁਸਾਰ) ਉੱਕਰੇ ਹੋਏ (ਸੰਸਕਾਰ-ਰੂਪ ਲੇਖ ਦੀ ਕਮਾਈ) ਕਮਾਉਣੀ ਪੈਂਦੀ ਹੈ । ੨ ।

ਪਉੜੀ ॥ ਬਹਿ ਸਖੀਆ ਜਸੁ ਗਾਵਹਿ ਗਾਵਣਹਾਰੀਆ ॥ ਹਰਿ
ਨਾਮੁ ਸਲਾਹਿਹੁ ਨਿਤ ਹਰਿ ਕਉ ਬਲਿਹਾਰੀਆ ॥ ਜਿਨੀ ਸੁਣਿ ਮੰਨਿਆ
ਹਰਿ ਨਾਉ ਤਿਨਾ ਹਉ ਵਾਰੀਆ ॥ ਗੁਰਮੁਖੀਆ ਹਰਿ ਮੇਲੁ ਮਿਲਾਵਣ-

ਹਾਰੀਆ ॥ ਹਉ ਬਲਿ ਜਾਵਾ ਦਿਨੁ ਰਾਤਿ ਗੁਰ ਦੇਖਣਹਾਰੀਆ ॥੮॥
[ਪੰਨਾ ੬੪੫]

ਅਰਥ :-ਹਰੀ ਦੀ ਸਿਫਤਿ ਸਾਲਾਹ ਕਰਨ ਵਾਲੀਆਂ (ਸੰਤ ਜਨ-ਰੂਪ) ਸਹੈ-ਲੀਆਂ ਇਕੱਠੀਆਂ ਬਹਿ ਕੇ ਆਪ ਹਰੀ ਦਾ ਜਸ ਗਾਉਂਦੀਆਂ ਹਨ, ਹਰੀ ਤੋਂ ਸਦਕੇ ਜਾਂਦੀਆਂ ਹਨ (ਹੋਰਨਾਂ ਨੂੰ ਸਿੱਖਿਆ ਦੇਂਦੀਆਂ ਹਨ ਕਿ) “ਸਦਾ ਹਰੀ ਦੇ ਨਾਮ ਦੀ ਵਡਿਆਈ ਕਰੋ” । ਮੈਂ ਸਦਕੇ ਹਾਂ ਜਿਨ੍ਹਾਂ ਨੇ ਸੁਣ ਕੇ ਹਰੀ ਦਾ ਨਾਮ ਮੰਨਿਆ ਹੈ, ਉਹਨਾਂ ਹਰੀ ਨੂੰ ਮਿਲਾਉਣ ਵਾਲੀਆਂ ਗੁਰਮੁਖ ਸਹੇਲੀਆਂ ਤੋਂ ਮੈਂ ਸਦਕੇ ਹਾਂ; ਸਤਿਗੁਰੂ ਦੇ ਦਰਸਨ ਕਰਨ ਵਾਲੀਆਂ ਤੋਂ ਮੈਂ ਦਿਨ ਰਾਤ ਬਲਿਹਾਰ ਹਾਂ । ੮ ।

ਸਲੋਕੁ ਮ: ੩ ॥ ਵਿਣੁ ਨਾਵੈ ਸਭਿ ਭਰਮਦੇ ਨਿਤ ਜਗਿ ਤੋਟਾ
ਸੈਸਾਰਿ ॥ ਮਨਮੁਖਿ ਕਰਮ ਕਮਾਵਣੇ ਹਉਮੈ ਅੰਧੁ ਗੁਬਾਰੁ ॥ ਗੁਰਮੁਖਿ
ਅੰਮ੍ਰਿਤੁ ਪੀਵਣਾ ਨਾਨਕ ਸਬਦੁ ਵੀਚਾਰਿ ॥੧॥ [ਪੰਨਾ ੬੪੬]

ਪਦ ਅਰਥ :-ਜਗਿ-ਜਗਤ ਵਿਚ । ਤੋਟਾ-ਘਾਟਾ । ਸੈਸਾਰਿ-ਸੰਸਾਰ ਵਿਚ ।
ਸਭਿ-ਸਾਰੇ ਜੀਵ ।

ਅਰਥ :-ਨਾਮ ਤੋਂ ਬਿਨਾ ਸਾਰੇ ਲੋਕ ਭਟਕਦੇ ਫਿਰਦੇ ਹਨ; ਉਹਨਾਂ ਨੂੰ ਸੰਸਾਰ ਵਿਚ ਸਦਾ ਘਾਟਾ ਹੀ ਘਾਟਾ ਹੈ; ਹੇ ਨਾਨਕ ! ਮਨਮੁਖ ਤਾਂ ਹਉਮੈ ਦੇ ਆਸਰੇ ਉਹ ਕਰਮ ਕਮਾਂਦੇ ਹਨ ਜੋ ਘੁੱਪ ਹਨੇਰਾ ਪੈਦਾ ਕਰਦੇ ਹਨ । ਪਰ ਸਤਿਗੁਰੂ ਦੇ ਸਨਮੁਖ ਜੀਵ ਸਬਦ ਨੂੰ ਵਿਚਾਰ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਹਨ । ੧ ।

ਮ: ੩ ॥ ਸਹਜੇ ਜਾਗੈ ਸਹਜੈ ਸੋਵੈ ॥ ਗੁਰਮੁਖਿ ਅਨਦਿਨੁ ਉਸਤਤਿ
ਹੋਵੈ ॥

ਅਰਥ :-ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ ਉਹ ਆਤਮਕ ਅਡੋਲਤਾ ਵਿਚ ਹੀ ਜਾਗਦਾ ਹੈ ਤੇ ਆਤਮਕ ਅਡੋਲਤਾ ਵਿਚ ਹੀ ਸੌਂਦਾ ਹੈ (ਭਾਵ, ਜਾਗਦਿਆਂ ਹਰੀ ਵਿਚ ਲੀਨ ਤੇ ਸੁੱਤਿਆਂ ਹਰੀ ਵਿਚ ਲੀਨ ਰਹਿੰਦਾ ਹੈ) ਉਸ ਨੂੰ ਹਰ ਰੋਜ਼ (ਭਾਵ, ਹਰ ਵੇਲੇ) ਹਰੀ ਦੀ ਉਸਤਤਿ (ਦਾ ਹੀ ਆਹਰ ਹੁੰਦਾ) ਹੈ ।

ਮਨਮੁਖ ਭਰਮੈ ਸਹਸਾ ਹੋਵੈ ॥ ਅੰਤਰਿ ਚਿੰਤਾ ਨੀਦ ਨ ਸੋਵੈ ॥

ਅਰਥ :-ਮਨਮੁਖ ਭਟਕਦਾ ਹੈ, ਕਿਉਂਕਿ ਉਸ ਨੂੰ ਸਦਾ ਤੋਖਲਾ ਰਹਿੰਦਾ ਹੈ; ਮਨ ਵਿਚ ਚਿੰਤਾ ਹੋਣ ਕਰ ਕੇ ਉਕ (ਸੁਖ ਦੀ) ਨੀਂਦਰ ਨਹੀਂ ਸੌਂਦਾ ।

ਗਿਆਨੀ ਜਾਗਹਿ ਸਵਹਿ ਸੁਭਾਇ ॥ ਨਾਨਕ ਨਾਮਿ ਰਤਿਆ ਬਲਿ
ਜਾਉ ॥ ੨ ॥ [ਪੰਨਾ ੬੪੬]

ਅਰਥ :-ਪ੍ਰਭੂ ਨਾਲ ਡੂੰਘੀ ਸਾਂਝ ਰੱਖਣ ਵਾਲੇ ਬੰਦੇ ਪ੍ਰਭੂ ਦੇ ਪਿਆਰ ਵਿਚ ਹੀ

ਜਾਗਦੇ ਸੌਂਦੇ ਹਨ (ਭਾਵ, ਜਾਗਦੇ ਤੇ ਸੁੱਤੇ ਹੋਏ ਇਕ-ਰਸ ਰਹਿੰਦੇ ਹਨ) । ਹੇ ਨਾਨਕ !
ਮੈਂ ਨਾਮ ਵਿਚ ਰੰਗੇ ਹੋਇਆਂ ਤੋਂ ਸਦਕੇ ਹਾਂ । ੨ ।

ਪਉੜੀ ॥ ਸੇ ਹਰਿ ਨਾਮੁ ਧਿਆਵਹਿ ਜੇ ਹਰਿ ਰਤਿਆ ॥ ਹਰਿ ਇਕੁ
ਧਿਆਵਹਿ ਇਕੁ ਇਕੋ ਹਰਿ ਸਤਿਆ ॥ ਹਰਿ ਇਕੋ ਵਰਤੈ ਇਕੁ ਇਕੋ
ਉਤਪਤਿਆ ॥ ਜੇ ਹਰਿ ਨਾਮੁ ਧਿਆਵਹਿ ਤਿਨੁ ਡਰੁ ਸਟਿ ਘਤਿਆ ॥
ਗੁਰਮਤੀ ਦੇਵੈ ਆਪਿ ਗੁਰਮੁਖਿ ਹਰਿ ਜਪਿਆ ॥ ੯ ॥ [ਪੰਨਾ ੬੪੬]

ਪਦ ਅਰਥ :—ਸਤਿਆ—ਸਤਿ, ਸਦਾ ਥਿਰ ਰਹਿਣ ਵਾਲਾ ।

ਅਰਥ :—ਜੇ ਮਨੁੱਖ ਹਰੀ ਵਿਚ ਰੱਤੇ ਹੋਏ ਹਨ, ਉਹ ਉਸ ਦਾ ਨਾਮ ਸਿਮਰਦੇ
ਹਨ; ਉਸ ਇੱਕ ਹਰੀ ਨੂੰ ਧਿਆਉਂਦੇ ਹਨ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ
ਇੱਕ ਆਪ ਹਰ ਥਾਂ ਵਿਆਪਕ ਹੈ ਤੇ ਜਿਸ ਇਕ ਨੇ ਹੀ (ਸਾਰੀ ਸ੍ਰਿਸ਼ਟੀ) ਪੈਦਾ ਕੀਤੀ
ਹੈ । ਜੇ ਮਨੁੱਖ ਨਾਮ ਸਿਮਰਦੇ ਹਨ, ਉਹਨਾਂ ਨੇ ਸਾਰਾ ਡਰ ਦੂਰ ਕਰ ਦਿੱਤਾ ਹੈ ।
ਪਰ ਉਹੀ ਗੁਰਮੁਖ ਨਾਮ ਸਿਮਰਦਾ ਹੈ ਜਿਸਨੂੰ ਪ੍ਰਭੂ ਆਪ ਗੁਰੂ ਦੀ ਮਤਿ ਦੀ ਰਾਹੀਂ ਇਹ
ਦਾਤਿ ਦੇਂਦਾ ਹੈ । ੯ ।

ਸਲੋਕੁ ਮ: ੩ ॥ ਅੰਤਰਿ ਗਿਆਨੁ ਨ ਆਇਓ ਜਿਤੁ ਕਿਛੁ ਸੋਝੀ
ਪਾਇ ॥ ਵਿਣੁ ਡਿਠਾ ਕਿਆ ਸਾਲਾਹੀਐ ਅੰਧਾ ਅੰਧੁ ਕਮਾਇ ॥ ਨਾਨਕ
ਸਬਦੁ ਪਛਾਣੀਐ ਨਾਮੁ ਵਸੈ ਮਨਿ ਆਇ ॥੧॥ [ਪੰਨਾ ੬੪੬]

ਪਦ ਅਰਥ :—ਜਿਤੁ—ਜਿਸ (ਗਿਆਨੀ) ਦੀ ਰਾਹੀਂ ।

ਅਰਥ :—ਜਿਸ ਗਿਆਨ ਨਾਲ ਕੁਝ ਸਮਝ ਪੈਣੀ ਸੀ ਉਹ ਗਿਆਨ ਤਾਂ ਅੰਦਰ
ਪਰਗਟ ਨਹੀਂ ਹੋਇਆ, ਫਿਰ ਜਿਸ (ਹਰੀ) ਨੂੰ ਵੇਖਿਆ ਨਹੀਂ ਉਸ ਦੀ ਉਸਤਤਿ
ਕਿਵੇਂ ਹੋ ਸਕੇ ? ਗਿਆਨ-ਹੀਨ ਮਨੁੱਖ ਅ-ਗਿਆਨਤਾ ਦੀ ਕਮਾਈ ਹੀ ਕਰਦਾ ਹੈ ।
ਹੇ ਨਾਨਕ ! ਜੇ ਸਤਿਗੁਰੂ ਦੇ ਸ਼ਬਦ ਨੂੰ ਪਛਾਣੀਏ ਤਾਂ ਹਰੀ ਦਾ ਨਾਮ ਮਨ ਵਿਚ ਆ
ਵੱਸਦਾ ਹੈ । ੧ ।

ਮ: ੩ ॥ ਇਕਾ ਬਾਣੀ ਇਕੁ ਗੁਰੁ ਇਕੋ ਸਬਦੁ ਵੀਚਾਰਿ ॥ ਸਚਾ
ਸਉਦਾ ਹਟੁ ਸਚੁ ਰਤਨੀ ਭਰੇ ਭੰਡਾਰ ॥ ਗੁਰੁ ਕਿਰਪਾ ਤੇ ਪਾਈਅਨਿ ਜੇ
ਦੇਵੈ ਦੇਵਣਹਾਰੁ ॥

ਪਦ ਅਰਥ :—ਇਕਾ, ਇਕੁ, ਇਕੋ—ਕੇਵਲ, ਸਿਰਫ ।

ਅਰਥ :—ਕੇਵਲ ਬਾਣੀ ਹੀ ਪ੍ਰਮਾਣੀਕ ਗੁਰੂ ਹੈ, ਗੁਰੂ ਦੇ ਸ਼ਬਦ ਨੂੰ ਹੀ ਵਿਚਾਰੋ—
ਇਹੀ ਸਦਾ ਥਿਰ ਰਹਿਣ ਵਾਲਾ ਸੋਦਾ ਹੈ, ਇਹੀ ਸੱਚਾ ਹੱਟ ਹੈ ਜਿਸ ਵਿਚ ਰਤਨਾਂ ਦੇ

ਭੰਡਾਰੇ ਭਰੇ ਪਏ ਹਨ, ਜੇ ਦੇਣ ਵਾਲਾ (ਹਰੀ) ਦੇਵੇ ਤਾਂ (ਇਹ ਮਜ਼ਾਨੇ) ਸਤਿਗੁਰੂ ਦੀ ਕਿਰਪਾ ਨਾਲ ਮਿਲਦੇ ਹਨ ।

ਸਚਾ ਸਉਦਾ ਲਾਭੁ ਸਦਾ ਖਟਿਆ ਨਾਮੁ ਅਪਾਰੁ ॥ ਵਿਖੁ ਵਿਚਿ ਅੰਮ੍ਰਿਤੁ ਪ੍ਰਗਟਿਆ ਕਰਮਿ ਪੀਆਵਣਹਾਰੁ ॥ ਨਾਨਕ ਸਚੁ ਸਲਾਹੀਐ ਧੰਨੁ ਸਵਾਰਣਹਾਰੁ ॥ ੨ ॥ [ਪੰਨਾ ੬੪੬]

ਪਦ ਅਰਥ :- ਵਿਖੁ—ਵਿਹੁ, ਜ਼ਹਿਰ । ਕਰਮਿ—ਮੋਹਰ ਨਾਲ । ਧੰਨੁ—ਸਲਾਹੁਣ-ਜੋਗ ।

ਅਰਥ :- ਜਿਸ ਮਨੁੱਖ ਨੇ ਇਹ ਸੱਚਾ ਸੌਦਾ (ਕਰ ਕੇ) ਬੇਅੰਤ ਪ੍ਰਭੂ ਦਾ ਨਾਮ ਲਾਭ ਖੱਟਿਆ ਹੈ, ਉਸ ਨੂੰ (ਮਾਇਆ) ਜ਼ਹਿਰ ਵਿਚ ਵਰਤਦਿਆਂ ਹੀ ਨਾਮ-ਅੰਮ੍ਰਿਤ ਮਿਲ ਪੈਂਦਾ ਹੈ, ਪਰ ਇਹ ਅੰਮ੍ਰਿਤ ਪਿਲਾਣ ਵਾਲਾ ਪ੍ਰਭੂ ਆਪਣੀ ਮੋਹਰ ਨਾਲ ਹੀ ਪਿਲਾਂਦਾ ਹੈ । ਹੇ ਨਾਨਕ ! ਉਸ ਸਲਾਹੁਣ-ਜੋਗ ਪਰਮਾਤਮਾ ਨੂੰ ਸਿਮਰੀਏ ਜੋ (ਜੀਵਾਂ ਨੂੰ ਨਾਮ ਦੀ ਦਾਤਿ ਦੇ ਕੇ) ਸਵਾਰੰਦਾ ਹੈ । ੨ ।

ਪਉੜੀ ॥ ਜਿਨ੍ਹਾ ਅੰਦਰਿ ਕੂੜੁ ਵਰਤੈ, ਸਚੁ ਨ ਭਾਵਈ ॥ ਜੇ ਕੋ ਬੋਲੈ ਸਚੁ, ਕੂੜਾ ਜਲਿ ਜਾਵਈ ॥ ਕੂੜਿਆਰੀ ਰਜੈ ਕੂੜਿ, ਜਿਉ ਵਿਸਟਾ ਕਾਗੁ ਖਾਵਈ ॥

ਅਰਥ :- ਜਿਨ੍ਹਾਂ ਦੇ ਹਿਰਦੇ ਵਿਚ ਕੂੜ ਵਰਤਦਾ ਹੈ, ਉਹਨਾਂ ਨੂੰ ਸੱਚ ਚੰਗਾ ਨਹੀਂ ਲੱਗਦਾ; ਜੇ ਕੋਈ ਮਨੁੱਖ ਸੱਚ ਬੋਲੇ, ਤਾਂ ਝੂਠਾ (ਸੁਣ ਕੇ) ਸੜ ਬਲ ਜਾਂਦਾ ਹੈ; ਝੂਠ ਦਾ ਵਪਾਰੀ ਝੂਠ ਵਿਚ ਹੀ ਪ੍ਰਸੰਨ ਹੁੰਦਾ ਹੈ, ਜਿਵੇਂ ਕਾਂ ਵਿਸਟਾ ਖਾਂਦਾ ਹੈ (ਤੇ ਪ੍ਰਸੰਨ ਹੁੰਦਾ ਹੈ) ।

ਜਿਸੁ ਹਰਿ ਹੋਇ ਕ੍ਰਿਪਾਲੁ ਸੁ ਨਾਮੁ ਧਿਆਵਈ ॥ ਹਰਿ ਗੁਰਮੁਖਿ ਨਾਮੁ ਅਰਾਧਿ ਕੂੜੁ ਪਾਪੁ ਲਹਿ ਜਾਵਈ ॥੧੦॥ [ਪੰਨਾ ੬੪੬]

ਪਦ ਅਰਥ :- ਅਰਾਧਿ—ਅਰਾਧ ਕੇ, ਸਿਮਰ ਕੇ ।

ਅਰਥ :- ਜਿਸ ਮਨੁੱਖ ਤੇ ਹਰੀ ਦਇਆਲ ਹੋਵੇ, ਉਹ ਨਾਮ ਜਪਦਾ ਹੈ, ਜੇ ਸਤਿਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਅਰਾਧੀਏ, ਤਾਂ ਕੂੜ ਤੇ ਪਾਪ ਲਹਿ ਜਾਂਦਾ ਹੈ । ੧੦ ।

ਸਲੋਕੁ ਮ: ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

ਅਰਥ :- ਹੇ ਚੁੱਕੇ ਚੁਕਾਏ ਸ਼ੇਖ ! ਇਸ ਮਨ ਨੂੰ ਇੱਕ ਟਿਕਾਣੇ ਤੇ ਲਿਆ;

ਵਿੰਗੀਆਂ ਟੇਵੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ ।

ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ
ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ
ਦਰਗਹ ਪਾਵਹਿ ਮਾਣੁ ॥

ਅਰਥ :-ਹੇ ਸ਼ੇਖਾ ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੋੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।

ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥

ਅਰਥ :-ਹੇ ਨਾਨਕ ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪੈਨਣਾ ਫਿਟਕਾਰ-ਜੋਗ ਹੈ । ੧ ।

ਮ: ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ [੬੪੬]

ਅਰਥ :-ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਂਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਬਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ ! ਗੁਰਮੁਖ ਜੀਉੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ । ੨ ।

ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਵਿ ਪੈਧੀ ਭਗਤਿ ਕਰਿ ॥
ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੁਝੈ
ਬੁਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੁਝੈ ਏਹੁ ਬਿਬੇਕੁ ਜਿਸੁ ਬੁਝਾਏ
ਆਪਿ ਹਰਿ ॥

ਅਰਥ :- (ਇਹ ਮਨੁੱਖ) ਸਰੀਰ, ਮਾਨੋਂ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ । (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ । ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਏ ।

ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ [੬੪੬]

ਪਦ ਅਰਥ :-ਸਤਿ-ਸਦਾ ਬਿਰ ਕੀਣ ਵਾਲਾ ।

ਅਰਥ :-ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ ਬਿਰ ਰਹਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) । ੧੧ ।

ਸਲੋਕ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥

ਪਦ ਅਰਥ :-ਸਾਖੀ-ਸਿੱਖਿਆ ਦਾ ਬਚਨ ।

ਅਰਥ :-ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ । ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ) ।

ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ [ਪੰਨਾ ੬੪੭]

ਅਰਥ :-ਹੇ ਨਾਨਕ ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ । ੧ ।

ਮ: ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈ ਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇ ਸਮਾਇ ॥

ਅਰਥ :-ਹੇ ਪੰਡਿਤ ! ਜਿਨ੍ਹਾਂ ਮਨੁੱਖਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ (ਹਰੀ ਵਿਚ) ਮਨ ਨਹੀਂ ਜੋੜਿਆ, ਉਹਨਾਂ ਨੂੰ ਆਖਰ ਦੁੱਖ ਵਾਪਰਦਾ ਹੈ; ਉਹਨਾਂ ਅੰਦਰੋਂ ਤੇ ਬਾਹਰੋਂ ਅੰਨ੍ਹਿਆਂ ਨੂੰ ਕੋਈ ਸਮਝ ਨਹੀਂ ਆਉਂਦੀ । (ਪਰ) ਹੇ ਪੰਡਿਤ ! ਜੋ ਮਨੁੱਖ ਹਰੀ ਦੇ ਨਾਮ ਵਿਚ ਰੱਤੇ ਰੋਏ ਹਨ, ਜਿਨ੍ਹਾਂ ਨੇ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਿਫਤਿ ਸਾਲਾਹ ਕੀਤੀ ਹੈ ਤੇ ਹਰੀ ਵਿੱਚ ਲੀਨ ਹਨ, ਉਹਨਾਂ ਦੀ ਕਮਾਈ ਦੀ ਬਰਕਤਿ ਸਾਰਾ ਸੰਸਾਰ ਖਾਂਦਾ ਹੈ ।

ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ, ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ, ਅਨਦਿਨੁ ਜਲਤ ਵਿਹਾਇ ॥ ਕੂਕ ਪੂਕਾਰ ਨ

ਚੁਕਈ, ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ, ਮੁਹਿ ਕਾਲੈ
ਉਠਿ ਜਾਇ ॥ ੨ ॥ [ਪੰਨਾ ੬੪੭]

ਪਦ ਅਰਥ :—ਕੂਕ ਪ੍ਰਕਾਰ—ਰੋਣਾ-ਚੀਕਣਾ, ਗਿਲੇ-ਗੁਜ਼ਾਰੀ । ਸੰਸਾ—ਤੋਖਲਾ ।
ਮੁਹਿ ਕਾਲੈ—ਕਾਲੇ ਮੂੰਹ ਨਾਲ, ਮੁਕਾਲਖ ਖੱਟ ਕੇ ।

ਅਰਥ :—ਹੇ ਪੰਡਿਤ ! ਮਾਇਆ ਦੇ ਮੋਹ ਵਿਚ (ਫਸੇ ਰਿਹਾਂ) ਬਰਕਤਿ ਨਹੀਂ
ਹੋ ਸਕਦੀ (ਆਤਮਕ ਜੀਵਨ ਵਧਾ-ਫੁਲਦਾ ਨਹੀਂ) । ਤੇ ਨਾਂਹ ਹੀ ਨਾਮ-ਧਨ ਮਿਲਦਾ
ਹੈ; ਪੜ੍ਹ ਕੇ ਥੱਕ ਜਾਂਦੇ ਹਨ, ਪਰ ਸੰਤੋਖ ਨਹੀਂ ਆਉਂਦਾ ਤੇ ਹਰ ਵੇਲੇ (ਉਮਰ)
ਸੜਦਿਆਂ ਹੀ ਗੁਜ਼ਰਦੀ ਹੈ; ਉਹਨਾਂ ਦੀ ਗਿਲੇ-ਗੁਜ਼ਾਰੀ ਮੁੱਕਦੀ ਨਹੀਂ ਤੇ ਮਨ ਵਿਚੋਂ
ਬਿੰਤਾ ਨਹੀਂ ਜਾਂਦੀ । ਹੇ ਨਾਨਕ ! ਨਾਮ ਤੋਂ ਸੱਖਣਾ ਰਹਿਣ ਕਰਕੇ ਮਨੁੱਖ ਕਾਲੇ-ਮੂੰਹ
ਹੀ (ਸੰਸਾਰ ਤੋਂ) ਉੱਠ ਜਾਂਦਾ ਹੈ । ੨ ।

ਪਉੜੀ ॥ ਹਰਿ ਸਜਣ ਮੇਲਿ ਪਿਆਰੇ, ਮਿਲਿ ਪੰਥੁ ਦਸਾਈ ॥ ਜੈ
ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ
ਹਰਿ ਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ, ਸੇਵਿ ਹਰਿ, ਸੁਖ
ਪਾਈ ॥

ਪਦ ਅਰਥ :—ਸਜਣ—ਗੁਰਮੁਖ । ਮਿਲਿ—ਮਿਲ ਕੇ । ਪੰਥੁ—ਰਾਹ । ਦਸਾਈ—
ਮੈਂ ਪੁੱਛਾਂ । ਕਰੀ—ਮੈਂ ਕਰਾਂ । ਧਿਆਈ—ਮੈਂ ਸਿਮਰਾਂ ।

ਅਰਥ :—ਹੇ ਪਿਆਰੇ ਹਰੀ ! ਮੈਨੂੰ ਗੁਰਮੁਖ ਮਿਲਾ, ਜਿਨ੍ਹਾਂ ਨੂੰ ਮਿਲ ਕੇ ਮੈਂ ਤੇਰਾ
ਰਾਹ ਪੁੱਛਾਂ । ਜੈ ਮਨੁੱਖ ਮੈਨੂੰ ਹਰੀ ਮਿਤ੍ਰ (ਦੀ ਖਬਰ) ਦੱਸੇ, ਮੈਂ ਉਸ ਤੋਂ ਸਦਕੇ ਹਾਂ ।
ਉਹਨਾਂ ਨਾਲ ਮੈਂ ਗੁਣਾਂ ਦੀ ਭਿਆਲੀ ਪਾਵਾਂ ਤੇ ਹਰੀ-ਨਾਮ ਸਿਮਰਾਂ । ਮੈਂ ਸਦਾ ਪਿਆਰਾ
ਹਰੀ ਸਿਮਰਾਂ ਤੇ ਸਿਮਰ ਕੇ ਸੁਖ ਲਵਾਂ ।

ਬਲਿਹਾਰੀ ਸਤਿਗੁਰ ਤਿਸੁ, ਜਿਨਿ ਸੋਝੀ ਪਾਈ॥੧੨॥[ਪੰਨਾ੬੪੭]

ਅਰਥ :—ਮੈਂ ਸਦਕੇ ਹਾਂ ਉਸ ਸਤਿਗੁਰੂ ਤੋਂ, ਜਿਸ ਨੇ (ਪਰਮਾਤਮਾ ਦੀ) ਸਮਝ
ਬਖਸ਼ੀ ਹੈ । ੧੨ ।

ਸਲੋਕੁ ਮ: ੩ ॥ ਪੰਡਿਤ ਮੈਲੁ ਨ ਚੁਕਈ ਜੇ ਵੇਦ ਪੜੈ ਜੁਗ ਚਾਰਿ॥
ਤੈ ਗੁਣ ਮਾਇਆ ਮੂਲੁ ਹੈ ਵਿਚਿ ਹਉਮੈ ਨਾਮੁ ਵਿਸਾਰਿ ॥ ਪੰਡਿਤ ਭੂਲੇ
ਦੂਜੇ ਲਾਗੇ ਮਾਇਆ ਕੈ ਵਾਪਾਰਿ॥ ਅੰਤਰਿ ਤ੍ਰਿਸਨਾ ਭੁਖ ਹੈ, ਮੂਰਖ ਭੁਖਿਆ
ਮੁਏ ਗਵਾਰ ॥

ਅਰਥ :—ਪੰਡਿਤ ਦੀ (ਭੀ) ਮੈਲ ਦੂਰ ਨਹੀਂ ਹੁੰਦੀ, ਭਾਵੇਂ ਚਾਰੇ ਜੁਗ ਵੇਦ

ਪੜ੍ਹਦਾ ਰਹੇ (ਕਿਉਂਕਿ) ਤਿੰਨਾਂ ਗੁਣਾਂ ਵਾਲੀ ਮਾਇਆ (ਇਸ ਮੈਲ ਦਾ) ਕਾਰਨ ਹੈ, (ਜਿਸ ਕਰਕੇ ਪੰਡਿਤ) ਹਉਮੈ ਵਿਚ ਨਾਮ ਵਿਸਾਰ ਦੇਂਦਾ ਹੈ; ਭੁੱਲੇ ਹੋਏ ਪੰਡਿਤ ਮਾਇਆ ਦੇ ਵਪਾਰ ਵਿਚ ਤੇ ਮਾਇਆ ਦੇ ਮੋਹ ਵਿਚ ਲੱਗੇ ਹੋਏ ਹਨ, ਉਹਨਾਂ ਦੇ ਅੰਦਰ ਤ੍ਰਿਸ਼ਨਾ ਹੈ ਭੁੱਖ ਹੈ, ਗਵਾਰ ਮੂਰਖ ਭੁੱਲੇ ਹੀ ਮਰ ਗਏ ਹਨ (ਭਾਵੇਂ ਧਰਮ ਪੁਸਤਕਾਂ ਪੜ੍ਹਦੇ ਹਨ) (ਭਾਵ, ਮਾਇਆ ਦੇ ਲਾਲਚ ਵਿਚ ਰਹਿ ਕੇ ਆਤਮਕ ਮੌਤ ਸਹੇੜ ਗਏ) ।

ਸਤਿਗੁਰਿ ਸੇਵਿਐ ਸੁਖੁ ਪਾਇਆ ਸਚੈ ਸਬਦਿ ਵੀਚਾਰ ॥ ਅੰਦਰਹੁ
ਤ੍ਰਿਸ਼ਨਾ ਭੁਖ ਗਈ ਸਚੈ ਨਾਇ ਪਿਆਰਿ ॥ ਨਾਨਕ ਨਾਮਿ ਰਤੇ ਸਹਜੇ ਰਜੇ
ਜਿਨ੍ਹਾ ਹਰਿ ਰਖਿਆ ਉਰਿਧਾਰਿ ॥੧॥ [ਪੰਨਾ ੬੪੭]

ਅਰਥ :—ਸਤਿਗੁਰੂ ਦੇ ਵੱਸੇ ਰਾਹ ਤੇ ਤੁਰਿਆਂ ਤੇ ਸੱਚੇ ਸ਼ਬਦ ਵਿਚ ਵਿਚਾਰ ਕੀਤਿਆਂ ਸੁਖ ਮਿਲਦਾ ਹੈ; ਸੱਚੇ ਨਾਮ ਵਿਚ ਪਿਆਰ ਕਰਨ ਨਾਲ ਅੰਦਰੋਂ ਤ੍ਰਿਸ਼ਨਾ ਤੇ ਭੁੱਖ ਦੂਰ ਹੋ ਜਾਂਦੀ ਹੈ । ਹੇ ਨਾਨਕ ! ਜੇ ਮਨੁੱਖ ਨਾਮ ਵਿਚ ਰੰਗੇ ਹੋਏ ਹਨ ਤੇ ਜਿਨ੍ਹਾਂ ਨੇ ਹਰੀ ਨੂੰ ਹਿਰਦੇ ਵਿਚ ਪਰੋਇਆ ਹੋਇਆ ਹੈ ਉਹ ਆਤਮਕ ਅਭੋਲਤਾ ਵਿਚ ਟਿਕ ਕੇ ਸੰਤੋਖੀ ਹੋ ਗਏ ਹਨ ।੧।

ਮ: ੩ ॥ ਮਨਮੁਖ ਹਰਿ ਨਾਮੁ ਨ ਸੇਵਿਆ ਦੁਖੁ ਲਗਾ ਬਹੁਤਾ ਆਇ ॥
ਅੰਤਰਿ ਅਗਿਆਨੁ ਅੰਧੇਰੁ ਹੈ ਸੁਧਿ ਨ ਕਾਈ ਪਾਇ ॥ ਮਨ ਹਠਿ
ਸਹਜਿ ਨ ਬੀਜਿਓ ਭੁਖਾ ਕਿ ਅਗੈ ਖਾਇ ॥ ਨਾਮੁ ਨਿਧਾਨੁ ਵਿਸਾਰਿਆ
ਦੂਜੈ ਲਗਾ ਜਾਇ ॥

ਅਰਥ :—ਮਨਮੁਖ ਨੇ ਹਰੀ ਦਾ ਨਾਮ ਨਹੀਂ ਸਿਮਰਿਆ, ਇਸ ਕਰਕੇ ਬਹੁਤਾ ਦੁਖੀ ਹੁੰਦਾ ਹੈ । ਉਸ ਦੇ ਹਿਰਦੇ ਵਿਚ ਅਗਿਆਨ (-ਰੂਪ) ਹਨੇਰਾ ਹੁੰਦਾ ਹੈ (ਇਸ ਲਈ) ਉਸ ਨੂੰ ਕੋਈ ਸੋਝੀ ਨਹੀਂ ਪੈਂਦੀ; ਮਨ ਦੇ ਹਠ ਕਰਕੇ ਉਹ ਅਭੋਲ ਅਵਸਥਾ ਵਿਚ ਕੁਝ ਨਹੀਂ ਬੀਜਦਾ (ਨਾਮ ਨਹੀਂ ਜਪਦਾ), (ਇਸ ਆਤਮਕ ਖੁਰਾਕ ਤੋਂ ਸੱਖਣਾ) ਭੁੱਖਾ ਅੱਗੇ ਕੀਹ ਖਾਏਗਾ ? (ਮਨਮੁਖ) ਨਾਮ-ਖ਼ਜ਼ਾਨਾ ਵਿਸਾਰ ਕੇ ਮਾਇਆ ਵਿਚ ਜਾ ਲੱਗਾ ਹੈ ।

ਨਾਨਕ ਗੁਰਮੁਖਿ ਮਿਲਹਿ ਵਡਿਆਈਆ ਜੇ ਆਪੇ ਮੇਲਿ ਮਿਲਾਇ ॥
੨ ॥ [ਪੰਨਾ ੬੪੭]

ਅਰਥ :—ਹੇ ਨਾਨਕ ! ਸਤਿਗੁਰੂ ਦੇ ਸਨਮੁਖ ਹੋਏ ਮਨੁੱਖਾਂ ਨੂੰ ਵਡਿਆਈ ਮਿਲਦੀ ਹੈ, ਜੇ ਹਰੀ ਆਪ ਹੀ ਸੰਗਤਿ ਵਿਚ ਮਿਲਾ ਲਏ । ੨।

ਪਉੜੀ ॥ ਹਰਿ ਰਸਨਾ ਹਰਿ ਜਸੁ ਗਾਵੈ ਖਰੀ ਸੁਹਾਵਣੀ ॥ ਜੇ ਮਰਿ

ਤਨਿ ਮੁਖਿ ਹਰਿ ਬੋਲੈ ਸਾ ਹਰਿ ਭਾਵਣੀ ॥ ਜੋ ਗੁਰਮੁਖਿ ਚਖੈ ਸਾਦੁ ਸਾ
ਤ੍ਰਿਪਤਾਵਣੀ ॥ ਗੁਣ ਗਾਵੈ ਪਿਆਰੇ ਨਿਤ ਗੁਣ ਗਾਇ ਗੁਣੀ ਸਮਝਾਵਣੀ ॥

ਜਿਸੁ ਹੋਵੈ ਆਪਿ ਦਇਆਲੁ ਸਾ ਸਤਿਗੁਰੁ ਗੁਰੁ ਬੁਲਾਵਣੀ ॥ ੧੩ ॥

[ਪੰਨਾ ੬੪੭]

ਅਰਥ :- ਜੋ ਜੀਭ ਹਰੀ ਦਾ ਜਸ ਗਾਉਂਦੀ ਹੈ, ਉਹ ਬੜੀ ਸੁੰਦਰ ਲੱਗਦੀ ਹੈ; ਜੋ ਮਨੋਂ ਤਨੋਂ ਹੋ ਕੇ ਮੂੰਹੋਂ ਹਰੀ-ਨਾਮ ਬੋਲਦੀ ਹੈ ਉਹ ਹਰੀ ਨੂੰ ਪਿਆਰੀ ਲੱਗਦੀ ਹੈ; ਜੋ ਸਤਿਗੁਰੂ ਦੇ ਸਨਮੁਖ ਹੋ ਕੇ ਸੁਆਦ ਚੱਖਦੀ ਹੈ, ਉਹ ਰੱਜ ਜਾਂਦੀ ਹੈ (ਭਾਵ, ਉਹ ਜੀਭ ਹੋਰ ਰਸਾਂ ਵੱਲ ਨਹੀਂ ਦੌੜਦੀ), ਪਿਆਰੇ ਹਰੀ ਦੇ ਗੁਣ ਸਦਾ ਗਾਉਂਦੀ ਹੈ ਤੇ ਗੁਣ ਗਾ ਕੇ ਗੁਣੀ (ਹਰੀ) ਦੀ (ਹੋਰਨਾਂ ਨੂੰ) ਸਿੱਖਿਆ ਦੇਂਦੀ ਹੈ। ਜਿਸ (ਜੀਭ) ਤੇ ਹਰੀ ਆਪ ਦਿਆਲ ਹੁੰਦਾ ਹੈ, ਉਹ 'ਗੁਰੁ ਗੁਰੁ' ਜਪਦੀ ਹੈ। ੧੩।

ਸਲੋਕ ਮ: ੩ ॥ ਹਸਤੀ ਸਿਰਿ ਜਿਉ ਅੰਕਸੁ ਹੈ ਅਹਰਣਿ ਜਿਉ
ਸਿਰੁ ਦੇਇ ॥ ਮਨੁ ਤਨੁ ਆਗੈ ਰਾਖਿ ਕੈ ਉਭੀ ਸੇਵ ਕਰੇਇ ॥ ਇਉ
ਗੁਰਮੁਖਿ ਆਪੁ ਨਿਵਾਰੀਐ ਸਭੁ ਰਾਜੁ ਸ੍ਰਿਸਟਿ ਕਾ ਲੇਇ ॥

ਪਦ ਅਰਥ :- ਸਿਰਿ-ਸਿਰ ਉਤੇ। ਅੰਕਸੁ-ਮਹਾਵਤ ਦਾ ਕੁੰਡਾ। ਉਭੀ-ਖਲੋ ਕੇ, ਸੁਚੇਤ ਹੋ ਕੇ। ਆਪੁ-ਆਪਾ-ਭਾਵ, ਅਪਣੱਤ। ਨਿਵਾਰੀਐ-ਦੂਰ ਕੀਤੀ ਜਾਂਦੀ ਹੈ।

ਅਰਥ :- ਜਿਵੇਂ ਹਾਥੀ ਦੇ ਸਿਰ ਤੇ ਕੁੰਡਾ ਹੈ ਤੇ ਜਿਵੇਂ ਅਧਿਰਣ (ਵਦਾਨ ਹੇਠਾਂ) ਸਿਰ ਦੇਂਦੀ ਹੈ, ਤਿਵੇਂ ਸਰੀਰ ਤੇ ਮਨ (ਸਤਿਗੁਰੂ ਨੂੰ) ਅਰਪਣ ਕਰ ਕੇ ਸਾਵਧਾਨ ਹੋ ਕੇ ਸੇਵਾ ਕਰੋ; ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਇਸ ਤਰ੍ਹਾਂ ਆਪਾ-ਭਾਵ ਗਵਾਂਦਾ ਹੈ ਤੇ, ਮਾਨੋਂ, ਸਾਰੀ ਸ੍ਰਿਸਟੀ ਦਾ ਰਾਜ ਲੈ ਲੈਂਦਾ ਹੈ।

ਨਾਨਕ ਗੁਰਮੁਖਿ ਬੁਝੀਐ ਜਾ ਆਪੇ ਨਦਰਿ ਕਰੇਇ ॥ ੧ ॥

[ਪੰਨਾ ੬੪੭]

ਅਰਥ :- ਹੇ ਨਾਨਕ ! ਜਦੋਂ ਹਰੀ ਆਪ ਫ਼ਿਪਾ ਦੀ ਨਜ਼ਰ ਕਰਦਾ ਹੈ ਤਦੋਂ ਸਤਿਗੁਰੂ ਦੇ ਸਨਮੁਖ ਹੋ ਕੇ ਇਹ ਸਮਝ ਆਉਂਦੀ ਹੈ। ੧।

ਮ: ੩ ॥ ਜਿਨ ਗੁਰਮੁਖਿ ਨਾਮੁ ਧਿਆਇਆ ਆਏ ਤੇ ਪਰਵਾਣੁ ॥
ਨਾਨਕ ਕੁਲ ਉਧਾਰਹਿ ਆਪਣਾ ਦਰਗਾਹ ਪਾਵਹਿ ਮਾਣੁ ॥ ੨ ॥

[ਪੰਨਾ ੬੪੮]

ਅਰਥ :- (ਸੰਸਾਰ ਵਿਚ) ਆਏ ਉਹ ਮਨੁੱਖ ਕਬੂਲ ਹਨ ਜਿਨ੍ਹਾਂ ਨੇ ਸਤਿਗੁਰੂ ਦੇ ਦੱਸੇ ਰਾਹ ਤੇ ਤੁਰ ਕੇ ਨਾਮ ਸਿਮਰਿਆ ਹੈ; ਹੇ ਨਾਨਕ ! ਉਹ ਮਨੁੱਖ ਆਪਣੀ ਕੁਲ ਨੂੰ ਤਾਂਰ ਲੈਂਦੇ ਹਨ ਤੇ ਆਪ ਦਰਗਾਹ ਵਿਚ ਆਦਰ ਪਾਂਦੇ ਹਨ। ੨।

ਪਉੜੀ ॥ ਗੁਰਮੁਖਿ ਸਖੀਆ ਸਿਖ ਗੁਰੁ ਮੇਲਾਈਆ ॥ ਇਕਿ
ਸੇਵਕ ਗੁਰ ਪਾਸਿ ਇਕਿ ਗੁਰਿ ਕਾਰੈ ਲਾਈਆ ॥ ਜਿਨਾ ਗੁਰੁ ਪਿਆਰਾ

ਮਨਿ ਚਿਤਿ ਤਿਨਾ ਭਾਉ ਗੁਰੂ ਦੇਵਾਈਆ ॥ ਗੁਰਸਿਖਾ ਇਕੋ ਪਿਆਰੁ ਗੁਰੁ
ਮਿਤਾ ਪੁਤਾ ਭਾਈਆ ॥ ਗੁਰੁ ਸਤਿਗੁਰੁ ਬੋਲਹੁ ਸਭਿ ਗੁਰੁ ਆਖਿ ਗੁਰੁ
ਜੀਵਾਈਆ ॥ ੧੪ ॥ [ਪੰਨਾ ੬੪੮]

ਅਰਥ :- ਸਤਿਗੁਰੂ ਨੇ ਗੁਰਮੁਖ ਸਿੱਖ (-ਰੂਪ) ਸਹੇਲੀਆਂ (ਆਪੋ ਵਿਚ) ਮਿਲਾਈਆਂ ਹਨ; ਉਹਨਾਂ ਵਿਚੋਂ ਕਈ ਸਤਿਗੁਰੂ ਦੇ ਕੋਲ ਸੇਵਾ ਕਰਦੀਆਂ ਹਨ, ਕਈਆਂ ਨੂੰ ਸਤਿਗੁਰੂ ਨੇ (ਹੋਰ) ਕਾਰੇ ਲਾਇਆ ਹੋਇਆ ਹੈ; ਜਿਨ੍ਹਾਂ ਦੇ ਮਨ ਵਿਚ ਪਿਆਰਾ ਗੁਰੂ ਵੱਸਦਾ ਹੈ, ਸਤਿਗੁਰੂ ਉਹਨਾਂ ਨੂੰ ਆਪਣਾ ਪਿਆਰ ਬਖਸ਼ਦਾ ਹੈ, ਸਤਿਗੁਰੂ ਦਾ ਆਪਣੇ ਸਿੱਖਾਂ ਮਿੱਤ੍ਰਾਂ ਪੁੱਤ੍ਰਾਂ ਤੇ ਭਰਾਵਾਂ ਨਾਲ ਇਕੋ ਜਿਹਾ ਪਿਆਰ ਹੁੰਦਾ ਹੈ। (ਹੇ ਸਿੱਖ ਸਹੇਲੀਓ!) ਸਾਰੀਆਂ 'ਗੁਰੂ, ਗੁਰੂ' ਆਖੋ, 'ਗੁਰੂ, ਗੁਰੂ' ਆਖਿਆਂ ਗੁਰੂ ਆਤਮਕ ਜੀਵਨ ਦੇ ਦੇਵਾ ਹੈ। ੧੪।

ਸਲੋਕੁ ਮ: ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ
ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ
ਪਚਾਹਿ ॥ ੧ ॥ [ਪੰਨਾ ੬੪੮]

ਅਰਥ :- ਹੇ ਨਾਨਕ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ, (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ। ੧।

ਮ: ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥
ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ [ਪੰਨਾ ੬੪੮]

ਪਦ ਅਰਥ :- ਨਾਇ-ਨਾਮ ਵਿਚ।

ਅਰਥ :- ਹੇ ਨਾਨਕ! ਜੇ ਮਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ। ੨।

ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ
ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰਿ ਰੰਗੀ ਤੁਰੇ ਨਿਤ
ਪਾਲੀਅਹਿ ਕਿਤੇ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ
ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ
ਪਾਈ ॥ ੧੫ ॥ [ਪੰਨਾ ੬੪੮]

ਪਦ ਅਰਥ :- ਸੰਪੈ-ਦੌਲਤ । ਸੰਚੀਐ-ਇਕੱਠਾ ਕਰੀਦਾ ਹੈ । ਸਵਾਰੀਅਹਿ-ਬਣਾਈਦੇ ਹਨ । ਹਰ ਰੰਗੀ-ਹਰੇਕ ਕਿਸਮ ਦੇ ।

ਅਰਥ :- ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖੀਰ ਨੂੰ ਦੁਖ-ਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ । ਹੇ ਭਾਈ ਸੰਜਣੇ ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖੀਰ ਨੂੰ ਸਾਥੀ ਬਣੇ । ਹੇ ਦਾਸ ਨਾਨਕ ! ਜੇ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ । ੧੫ ।

ਸਲੋਕੁ ਮਃ ੩ ॥ ਬਿਨੁ ਕਰਮੈ ਨਾਉ ਨ ਪਾਈਐ ਪੂਰੈ ਕਰਮਿ ਪਾਇਆ ਜਾਇ ॥ ਨਾਨਕ ਨਦਰਿ ਕਰੇ ਜੇ ਆਪਣੀ ਤਾ ਗੁਰਮਤਿ ਮੇਲਿ ਮਿਲਾਇ ॥ ੧ ॥ [ਪੰਨਾ ੬੪੮]

ਅਰਥ :- ਪੂਰੀ ਮੋਹਰ ਦੁਆਰਾ ਹਰੀ-ਨਾਮ ਲੱਭ ਸਕਦਾ ਹੈ, ਮੋਹਰ ਤੋਂ ਬਿਨਾ ਨਾਮ ਨਹੀਂ ਮਿਲਦਾ; ਹੇ ਨਾਨਕ ! ਜੇ ਹਰੀ ਆਪਣੀ ਕ੍ਰਿਪਾ-ਦ੍ਰਿਸ਼ਟੀ ਕਰੇ, ਤਾਂ ਸਤਿਗੁਰੂ ਦੀ ਸਿੱਖਿਆ ਵਿਚ ਲੀਨ ਕਰ ਕੇ ਮਿਲਾ ਲੈਂਦਾ ਹੈ । ੧ ।

ਮਃ ੩ ॥ ਇਕ ਦਝਹਿ ਇਕ ਦਬੀਅਹਿ ਇਕਨਾ ਕੁਤੇ ਖਾਹਿ ॥ ਇਕਿ ਪਾਣੀ ਵਿਚਿ ਉਸਟੀਅਹਿ ਇਕਿ ਭੀ ਫਿਰਿ ਹਸਣਿ ਪਾਹਿ ॥ ਨਾਨਕ ਏਵ ਨ ਜਾਪਈ ਕਿਥੈ ਜਾਇ ਸਮਾਹਿ ॥ ੨ ॥ [ਪੰਨਾ ੬੪੮]

ਪਦ ਅਰਥ :- ਦਝਹਿ-ਸਾੜੇ ਜਾਂਦੇ ਹਨ । ਉਸਟੀਅਹਿ-ਸੁੱਟੇ ਜਾਂਦੇ ਹਨ । ਹਸਣਿ-ਹੱਸਣ ਵਿਚ । ਹਸਣ-ਉਹ ਸੁੱਕਾ ਖੂਹ ਜਿਸ ਵਿਚ ਪਾਰਸੀ ਲੋਕ ਆਪਣੇ ਮੁਰਦੇ ਰੱਖ ਕੇ ਗਿਰਝਾਂ ਨੂੰ ਖੁਵਾ ਦੇਂਦੇ ਹਨ । ਏਵ-ਇਸ ਤਰ੍ਹਾਂ, (ਭਾਵ, ਸਾੜਨ ਦੱਬਣ ਆਦਿਕ ਨਾਲ) । ਨ ਜਾਪਈ-ਪਤਾ ਨਹੀਂ ਲੱਗਦਾ ।

ਅਰਥ :- (ਮਰਨ ਤੇ) ਕੋਈ ਸਾੜੇ ਜਾਂਦੇ ਹਨ, ਕੋਈ ਦੱਬੇ ਜਾਂਦੇ ਹਨ, ਇਕਨਾਂ ਨੂੰ ਕੁੱਤੇ ਖਾਂਦੇ ਹਨ, ਕੋਈ ਜਲ-ਪ੍ਰਵਾਹ ਕੀਤੇ ਜਾਂਦੇ ਹਨ ਤੇ ਕੋਈ ਸੁੱਕੇ ਖੂਹ ਵਿਚ ਰੱਖੇ ਜਾਂਦੇ ਹਨ । ਪਰ, ਹੇ ਨਾਨਕ ! (ਸਰੀਰ ਦੇ) ਇਸ ਸਾੜਨ ਦੱਬਣ ਆਦਿਕ ਨਾਲ ਇਹ ਨਹੀਂ ਪਤਾ ਲੱਗ ਸਕਦਾ ਕਿ ਰੂਹਾਂ ਕਿੱਥੇ ਜਾ ਵੱਸਦੀਆਂ ਹਨ । ੨ ।

ਪਉੜੀ ॥ ਤਿਨ ਕਾ ਖਾਧਾ ਪੈਧਾ ਮਾਇਆ ਸਭੁ ਪਵਿਤੁ ਹੈ ਜੋ ਨਾਮਿ ਹੁਰਿ ਰਾਤੇ ॥ ਤਿਨ ਕੇ ਘਰ ਮੰਦਰ ਮਹਲ ਸਰਾਈ ਸਭਿ ਪਵਿਤੁ ਹਹਿ ਜਿਨੀ ਗੁਰਮੁਖਿ ਸੇਵਕ ਸਿਖ ਅਭਿਆਗਤ ਜਾਇ ਵਰਸਾਤੇ ॥

ਅਰਥ :-ਜੋ ਮਨੁੱਖ ਹਰੀ ਦੇ ਨਾਮ ਵਿਚ ਰੰਗੇ ਹੋਏ ਹਨ, ਉਹਨਾਂ ਦਾ ਮਾਇਆ ਨੂੰ ਵਰਤਣਾ, ਖਾਣਾ ਪਹਿਨਣਾ ਸਭ ਕੁਝ ਪਵਿੱਤ੍ਰ ਹੈ; ਉਹਨਾਂ ਦੇ ਘਰ, ਮੰਦਰ, ਮਹਿਲ ਤੇ ਸਰਾਵਾਂ ਸਭ ਪਵਿੱਤ੍ਰ ਹਨ, ਜਿਨ੍ਹਾਂ ਵਿਚੋਂ ਗੁਰਮੁਖਿ ਸੇਵਕ ਸਿੱਖ ਤੇ ਅਭਿਆਗਤ ਜਾ ਕੇ ਸੁਖ ਲੈਂਦੇ ਹਨ ।

ਤਿਨ ਕੇ ਤੁਰੇ ਜੀਨ ਖੁਰਗੀਰ ਸਭਿ ਪਵਿਤ੍ਰੁ ਹਹਿ ਜਿਨੀ ਗੁਰਮੁਖਿ ਸਿਖ ਸਾਧ ਸੰਤ ਚੜਿ ਜਾਤੇ ॥ ਤਿਨ ਕੇ ਕਰਮ ਧਰਮ ਕਾਰਜ ਸਭਿ ਪਵਿਤ੍ਰੁ ਹਹਿ ਜੋ ਬੋਲਹਿ ਹਹਿ ਹਰਿ ਰਾਮ ਨਾਮੁ ਹਰਿ ਸਾਤੇ ॥

ਪਦ ਅਰਥ :-ਖੁਰਗੀਰ-(ਫਾ: ਖੂ-ਗੀਰ) ਪਸੀਨਾ ਜਲਬ ਕਰਨ ਵਾਲਾ; ਤਾਹਰੂ ਜੋ ਜੀਨ ਦੇ ਹੇਠ ਪਾਈਦਾ ਹੈ । ਤੁਰੇ-ਘੋੜੇ । ਸਾਤੇ-ਸਤਿ, ਸਦਾ ਬਿਰ ਰਹਿਣ ਵਾਲਾ ਹਰੀ ।

ਅਰਥ :-ਉਹਨਾਂ ਦੇ ਘੋੜੇ, ਜੀਨਾਂ, ਤਾਹਰੂ ਸਭ ਪਵਿੱਤ੍ਰੁ ਹਨ, ਜਿਨ੍ਹਾਂ ਉਤੇ ਗੁਰਮੁਖਿ ਸਿੱਖ ਸਾਧ ਸੰਤ ਚੜ੍ਹਦੇ ਹਨ; ਉਹਨਾਂ ਦੇ ਕੰਮ-ਕਾਜ ਸਭ ਪਵਿੱਤ੍ਰੁ ਹਨ, ਜੋ ਹਰ ਵੇਲੇ ਹਰੀ ਦਾ ਨਾਮ ਉਚਾਰਦੇ ਹਨ ।

ਜਿਨ ਕੈ ਪੌਤੇ ਪੁੰਨੁ ਹੈ ਸੇ ਗੁਰਮੁਖਿ ਸਿਖ ਗੁਰੂ ਪਹਿ ਜਾਤੇ ॥ ੧੬ ॥

[ਪੰਨਾ ੬੪੮]

ਅਰਥ :- (ਪਹਿਲੇ ਕੀਤੇ ਕੰਮਾਂ ਦੇ ਅਨੁਸਾਰ) ਜਿਨ੍ਹਾਂ ਦੇ ਪੱਲੇ (ਭਲੇ ਸੰਸਕਾਰ-ਰੂਪ) ਪੁੰਨ ਹੈ, ਉਹ ਗੁਰਮੁਖ ਸਿੱਖ ਸਤਿਗੁਰੂ ਦੀ ਸ਼ਰਨ ਆਉਂਦੇ ਹਨ । ੧੬ ।

ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਾਇਆ ਮੁਠੀ ਦੂਜੈ ਭਾਇ ॥ ਜਮਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥ ੧ ॥ [ਪੰਨਾ ੬੪੮]

ਪਦ ਅਰਥ :-ਹਿਰਿ ਲਾਇਆ-ਚੁਰਾਇਆ ਜਾਂਦਾ ਹੈ ।

ਅਰਥ :-ਹੇ ਨਾਨਕ ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ ।

ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੇ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੁਣਿਆ ਨਾ ਉਰਵਾਰ ਨ ਪਾਰਿ ॥ ੨ ॥ [ਪੰਨਾ ੬੪੯]

ਪਦ ਅਰਥ :—ਉਰਵਾਰਿ—ਉਰਲੇ ਪਾਸੇ, ਇਸ ਲੋਕ ਵਿਚ ।

ਅਰਥ :—ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੌਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤ੍ਰਿਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ ! ਨਾਮ ਤੋਂ ਸੱਖਣਿਆਂ ਨੂੰ ਨਾਂਹ ਇਸ ਲੋਕ ਵਿਚ ਤੇ ਨਾਂਹ ਪਰਲੋਕ ਵਿਚ (ਢੋਈ ਮਿਲਦੀ ਹੈ) ॥੨॥

ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੁਜਾ ਕੋ ਨਾਹੀ ॥

ਪਦ ਅਰਥ :—ਮਨਿ ਤਨਿ—ਮਨ ਨਾਲ ਤੇ ਤਨ ਨਾਲ, ਮਨੋਂ ਤਨੋਂ, ਪੂਰੀ ਖਿੱਚ ਨਾਲ ।

ਅਰਥ :—ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ ।

ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥ ੧੭ ॥ [ਪੰਨਾ ੬੪੬]

ਪਦ ਅਰਥ :—ਮਸਤਕਿ—ਮੱਥੇ ਤੇ । ਗੁਣੀ—ਗੁਣਾਂ ਵਾਲਾ ਪ੍ਰਭੂ । ਨਾਮਿ—ਨਾਮ ਵਿਚ ।

ਅਰਥ :—(ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦਾ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ॥੧੭॥

ਸਲੋਕੁ ਮ: ੩ ॥ ਸਤਿਗੁਰ ਕੀ ਸੇਵਾ ਗਾਖੜੀ ਸਿਰੁ ਦੀਜੈ ਆਪੁ ਗਵਾਇ ॥ ਸਬਦਿ ਮਰਹਿ ਫਿਰਿ ਨਾ ਮਰਹਿ ਤਾ ਸੇਵਾ ਪਵੈ ਸਭ ਥਾਇ ॥

ਅਰਥ :—ਸਤਿਗੁਰੂ ਦੇ ਹੁਕਮ ਵਿਚ ਤੁਰਨਾ ਬੜੀ ਔਖੀ ਕਾਰ ਹੈ, ਸਿਰ ਦੇਣਾ

ਪੈਂਦਾ ਹੈ, ਤੇ ਆਪਾ ਗਵਾ ਕੇ (ਸੇਵਾ ਹੁੰਦੀ ਹੈ); ਜੋ ਮਨੁੱਖ ਸਤਿਗੁਰੂ ਦੀ ਸਿੱਖਿਆ ਦੁਆਰਾ (ਸੰਸਾਰ ਵਲੋਂ) ਮਰਦੇ ਹਨ, ਉਹ ਫਿਰ ਜਨਮ ਮਰਨ ਵਿਚ ਨਹੀਂ ਰਹਿੰਦੇ, ਉਹਨਾਂ ਦੀ ਸਾਰੀ ਸੇਵਾ ਕਬੂਲ ਪੈ ਜਾਂਦੀ ਹੈ।

ਪਾਰਸਿ ਪਰਸਿਐ ਪਾਰਸੁ ਹੋਵੈ, ਸਚਿ ਰਹੈ ਲਿਵ ਲਾਇ ॥ ਜਿਸੁ ਪੂਰਬਿ ਹੋਵੈ ਲਿਖਿਆ ਤਿਸੁ ਸਤਿਗੁਰੁ ਮਿਲੈ ਪ੍ਰਭੁ ਆਇ ॥

ਅਰਥ :-ਜੋ ਮਨੁੱਖ ਸੱਚੇ ਨਾਮ ਵਿਚ ਬ੍ਰਿਤੀ ਜੋੜੀ ਰੱਖਦਾ ਹੈ ਉਹ (ਮਾਨੋ) ਪਾਰਸ ਨੂੰ ਛੋਹ ਕੇ ਪਾਰਸ ਹੀ ਹੋ ਜਾਂਦਾ ਹੈ; ਜਿਸ ਦੇ ਹਿਰਦੇ ਵਿਚ ਮੁੱਢ ਤੋਂ (ਸੰਸਕਾਰ-ਰੂਪ) ਲੇਖ ਉੱਕਰਿਆ ਹੋਵੇ, ਉਸ ਨੂੰ ਸਤਿਗੁਰੂ ਤੇ ਪ੍ਰਭੂ ਮਿਲਦਾ ਹੈ।

ਨਾਨਕ ਗਣਤੈ ਸੇਵਕੁ ਨਾ ਮਿਲੈ ਜਿਸੁ ਬਖਸੈ ਸੋ ਪਵੈ ਥਾਇ ॥੧॥
[ਪੰਨਾ ੬੪੬]

ਪਦ ਅਰਥ :-ਗਣਤੈ—ਚੰਗੇ ਕੀਤੇ ਕੰਮਾਂ ਦੇ ਲੇਖੇ ਕੀਤਿਆਂ।

ਅਰਥ :-ਹੇ ਨਾਨਕ ! ਲੇਖੇ ਕੀਤਿਆਂ ਸੇਵਕ (ਹਰੀ ਨੂੰ) ਨਹੀਂ ਮਿਲ ਸਕਦਾ, ਜਿਸ ਨੂੰ ਹਰੀ ਬਖਸ਼ਦਾ ਹੈ, ਉਹੀ ਕਬੂਲ ਪੈਂਦਾ ਹੈ। ੧।

ਮ: ੩ ॥ ਮਹਲੁ ਕੁਮਹਲੁ ਨ ਜਾਣਨੀ ਮੂਰਖ ਅਪਣੈ ਸੁਆਇ॥ਸਬਦੁ ਚੀਨਹਿ ਤਾ ਮਹਲੁ ਲਹਹਿ ਜੋਤੀ ਜੋਤਿ ਸਮਾਇ ॥

ਪਦਅਰਥ :-ਸੁਆਇ—ਸੁਆਰਥ ਦੇ ਕਾਰਨ। ਸੁਆਉ—ਸੁਅਰਥ।

ਅਰਥ :-ਮੂਰਖ ਆਪਣੀ ਗਰਜ ਦੇ ਕਾਰਨ ਥਾਂ ਕੁਥਾਂ ਨਹੀਂ ਜਾਣਦੇ, (ਕਿ ਕਿੱਥੇ ਗਰਜ ਪੂਰੀ ਹੋ ਸਕਦੀ ਹੈ) ਜੇ ਸਤਿਗੁਰੂ ਦੇ ਸ਼ਬਦ ਨੂੰ ਖੋਜਣ ਤਾਂ ਹਰੀ ਦੀ ਜੋਤਿ ਵਿਚ ਬ੍ਰਿਤੀ ਜੋੜ ਕੇ (ਹਰੀ ਦੀ ਹਜ਼ੂਰੀ-ਰੂਪ ਅਸਲ) ਟਿਕਾਣਾ ਲੱਭ ਲੈਣ।

ਸਦਾ ਸਚੇ ਕਾ ਭਉ ਮਨਿ ਵਸੈ ਤਾ ਸਭਾ ਸੋਝੀ ਪਾਇ ॥ ਸਤਿਗੁਰੁ ਅਪਣੈ ਘਰਿ ਵਰਤਦਾ ਆਪੇ ਲਏ ਮਿਲਾਇ ॥

ਪਦ ਅਰਥ :-ਆਪਣੈ ਘਰਿ—ਆਪਣੇ ਸਰੂਪ ਵਿਚ, ਪ੍ਰਭੂ-ਚਰਨਾਂ ਵਿਚ।

ਅਰਥ :-ਜੇ ਸੱਚੇ ਹਰੀ ਦਾ ਡਰ (ਭਾਵ, ਅਦਬ) ਸਦਾ ਮਨ ਵਿਚ ਟਿਕਿਆ ਰਹੇ, ਤਾਂ ਇਹ ਸਾਰੀ ਸਮਝ ਪੈ ਜਾਂਦੀ ਹੈ ਕਿ ਸਤਿਗੁਰੂ, ਜੋ ਸਦਾ ਆਪਣੇ ਸਰੂਪ ਵਿਚ ਟਿਕਿਆ ਰਹਿੰਦਾ ਹੈ, ਆਪ ਹੀ ਸੇਵਕ ਨੂੰ ਮਿਲਾ ਲੈਂਦਾ ਹੈ।

ਨਾਨਕ ਸਤਿਗੁਰਿ ਮਿਲਿਐ ਸਭ ਪੂਰੀ ਪਈ, ਜਿਸ ਨੋ ਕਿਰਪਾ ਕਰੇ ਰਜਾਇ ॥੨॥ [ਪੰਨਾ ੬੪੬]

ਅਰਥ :-ਹੇ ਨਾਨਕ ! ਜਿਸ ਮਨੁੱਖ ਤੇ ਆਪਣੀ ਰਜ਼ਾ ਵਿਚ ਪ੍ਰਭੂ ਮੋਹਰ ਕਰੇ, ਉਸ ਨੂੰ ਸਤਿਗੁਰੂ ਮਿਲਿਆਂ ਪੂਰਨ ਸਫਲਤਾ ਹੁੰਦੀ ਹੈ ॥੨॥

ਪਉੜੀ ॥ ਧੰਨੁ ਧਨੁ ਭਾਗ ਤਿਨਾ ਭਗਤ ਜਨਾ, ਜੋ ਹਰਿ ਨਾਮਾ ਹਰਿ
ਮੁਖਿ ਕਹਤਿਆ ॥ ਧਨੁ ਧਨੁ ਭਾਗ ਤਿਨਾ ਸੰਤ ਜਨਾ ਜੋ ਹਰਿ ਜਸੁ ਸੁਵਣੀ
ਸੁਣਤਿਆ ॥

ਅਰਥ :—ਉਹਨਾਂ ਭਗਤਾਂ ਦੇ ਵਡੇ ਭਾਗ ਹਨ, ਜੋ ਮੂੰਹੋਂ ਹਰੀ ਦਾ ਨਾਮ ਉਚਾਰਦੇ
ਹਨ; ਉਹਨਾਂ ਸੰਤਾਂ ਦੇ ਵਡੇ ਭਾਗ ਹਨ, ਜੋ ਹਰੀ ਦਾ ਜਸ ਕੰਨੀਂ ਸੁਣਦੇ ਹਨ ।

ਧਨੁ ਧਨੁ ਭਾਗ ਤਿਨਾ ਸਾਧ ਜਨਾ, ਹਰਿ ਕੀਰਤਨੁ ਗਾਇ ਗੁਣੀ ਜਨ
ਬਣਤਿਆ ॥ ਧਨੁ ਧਨੁ ਭਾਗ ਤਿਨਾ ਗੁਰਮੁਖਾ ਜੋ ਗੁਰਸਿਖ ਲੈ ਮਨੁ
ਜਿਣਤਿਆ ॥

ਅਰਥ :—ਉਹਨਾਂ ਸਾਧ ਜਨਾਂ ਦੇ ਧੰਨ ਭਾਗ ਹਨ, ਜੋ ਹਰੀ ਦਾ ਕੀਰਤਨ ਕਰ ਕੇ
ਆਪ ਗੁਣਾਂ ਵਾਲੇ ਬਣਦੇ ਹਨ; ਉਹਨਾਂ ਗੁਰਮੁਖਾਂ ਦੇ ਵਡੇ ਭਾਗ ਹਨ ਜੋ ਸਤਿਗੁਰੂ ਦੀ
ਸਿੱਖਿਆ ਲੈ ਕੇ ਆਪਣੇ ਮਨ ਨੂੰ ਜਿੱਤਦੇ ਹਨ ।

ਸਭਦੂ ਵਡੇ ਭਾਗ ਗੁਰਸਿਖਾ ਕੇ, ਜੋ ਗੁਰਚਰਣੀ ਸਿਖ ਪੜਤਿਆ ॥
੧੮ ॥ [ਪੰਨਾ ੬੪੯]

ਨੋਟ ! ਇਸ ਪਉੜੀ ਵਿਚ ਦੱਸਿਆ ਹੈ ਕਿ ਅਸਲ ਭਾਗਾਂ ਵਾਲੇ ਉਹ ਮਨੁੱਖ ਹਨ
ਜੋ ਆਪਣੀ ਸਿਆਣਪ ਚਤੁਰਾਈ ਛੱਡ ਕੇ ਗੁਰੂ ਦੇ ਦੱਸੇ ਰਾਹ ਤੇ ਤੁਰਦੇ ਹਨ ।

ਅਰਥ :—ਸਭ ਤੋਂ ਵਡੇ ਭਾਗ ਉਹਨਾਂ ਗੁਰਸਿੱਖਾਂ ਦੇ ਹਨ, ਜੋ ਸਤਿਗੁਰੂ ਦੀ ਚਰਨੀਂ
ਪੈਂਦੇ ਹਨ (ਭਾਵ, ਜੋ ਆਪਾ ਮਿਟਾ ਕੇ ਗੁਰੂ ਦੀ ਓਟ ਲੈਂਦੇ ਹਨ) ।੧।

ਸਲੋਕੁ ਮ: ੩ ॥ ਬ੍ਰਹਮੁ ਬਿੰਦੈ ਤਿਸ ਦਾ ਬ੍ਰਹਮਤੁ ਰਹੈ, ਏਕ ਸਬਦਿ
ਲਿਵ ਲਾਇ ॥ ਨਵਨਿਧੀ ਅਠਾਰਹ ਸਿਧੀ ਪਿਛੈ ਲਗੀਆ ਫਿਰਹਿ, ਜੋ
ਹਰਿ ਹਿਰਦੈ ਸਦਾ ਵਸਾਇ ॥

ਪਦ ਅਰਥ :—ਬਿੰਦੈ—ਜਾਣਦਾ ਹੈ । ਬ੍ਰਹਮੁ—ਪਰਮਾਤਮਾ । ਬ੍ਰਹਮਤੁ—ਬ੍ਰਾਹਮਣ
ਵਾਲਾ ਲੱਛਣ । ਏਕ ਸਬਦਿ—ਕੇਵਲ ਸ਼ਬਦ ਵਿਚ ।

ਅਰਥ :—ਜੋ ਮਨੁੱਖ ਕੇਵਲ ਗੁਰ-ਸ਼ਬਦ ਵਿਚ ਬ੍ਰਿਤੀ ਜੋੜ ਕੇ ਬ੍ਰਹਮ ਨੂੰ ਪਛਾਣੇ,
ਉਸ ਦਾ ਬ੍ਰਹਮਣ-ਪੁਣਾ ਬਣਿਆ ਰਹਿੰਦਾ ਹੈ, ਜੋ ਮਨੁੱਖ ਹਰੀ ਨੂੰ ਹਿਰਦੇ ਵਿਚ ਵਸਾਏ,
ਨੌ ਨਿਧੀਆਂ ਤੇ ਅਠਾਰਹ ਸਿੱਧੀਆਂ ਉਸ ਦੇ ਮਗਰ ਲੱਗੀਆਂ ਫਿਰਦੀਆਂ ਹਨ ।

ਬਿਨੁ ਸਤਿਗੁਰ ਨਾਉ ਨ ਪਾਈਐ ਬੁਝਹੁ ਕਰਿ ਵੀਚਾਰੁ ॥ ਨਾਨਕ
ਪੂਰੈ ਭਾਗਿ ਸਤਿਗੁਰੁ ਮਿਲੈ ਸੁਖੁ ਪਾਏ ਜੁਗ ਚਾਰਿ ॥੧॥ [ਪੰਨਾ ੬੪੯]

ਪਦ ਅਰਥ .—ਕਰਿ—ਕਰ ਕੇ ।

ਅਰਥ :—ਵਿਚਾਰ ਕਰ ਕੇ ਸਮਝੋ, ਸਤਿਗੁਰੂ ਤੋਂ ਬਿਨਾ ਨਾਮ ਨਹੀਂ ਮਿਲਦਾ, ਹੈ

ਨਾਨਕ ! ਪੂਰੇ ਭਾਗਾਂ ਨਾਲ ਜਿਸ ਨੂੰ ਸਤਿਗੁਰੂ ਮਿਲੇ ਉਹ ਚਹੁਆਂ ਜੁਗਾਂ ਵਿਚ (ਭਾਵ, ਸਦਾ) ਸੁਖ ਪਾਂਦਾ ਹੈ । ੧।

ਮ: ੩ ॥ ਕਿਆ ਗਭਰੂ ਕਿਆ ਬਿਰਧਿ ਹੈ ਮਨਮੁਖ ਤ੍ਰਿਸਨਾ ਭੁਖ ਨ ਜਾਇ ॥ ਗੁਰਮੁਖਿ ਸਬਦੇ ਰਤਿਆ ਸੀਤਲੁ ਹੋਏ ਆਪੁ ਗਵਾਇ ॥

ਪਦ ਅਰਥ :- ਸੀਤਲੁ—ਠੰਢੇ, ਸ਼ਾਂਤ, ਸੰਤੋਖੀ । ਮਨਮੁਖ—ਆਪਣੇ ਮਨ ਦੇ ਪਿੱਛੇ ਤੁਰਨ ਵਾਲਾ । ਗੁਰਮੁਖਿ—ਗੁਰੂ ਦੇ ਹੁਕਮ ਵਿਚ ਤੁਰਨ ਵਾਲਾ ਮਨੁੱਖ ।

ਅਰਥ :- ਜਵਾਨ ਹੋਵੇ ਭਾਵੇਂ ਬੁੱਢਾ—ਮਨਮੁਖ ਦੀ ਤ੍ਰਿਸਨਾ ਭੁੱਖ ਦੂਰ ਨਹੀਂ ਹੁੰਦੀ; ਸਤਿਗੁਰੂ ਦੇ ਸਨਮੁਖ ਹੋਏ ਮਨੁੱਖ ਸ਼ਬਦ ਵਿਚ ਰੱਤੇ ਹੋਣ ਕਰ ਕੇ ਤੇ ਅਹੰਕਾਰ ਗਵਾ ਕੇ ਅੰਦਰੋਂ ਸੰਤੋਖੀ ਹੁੰਦੇ ਹਨ ।

ਅੰਦਰੁ ਤ੍ਰਿਪਤਿ ਸੰਤੋਖਿਆ ਫਿਰਿ ਭੁਖ ਨ ਲਗੈ ਆਇ ॥ ਠਾਨਕ ਜਿ ਗੁਰਮੁਖਿ ਕਰਹਿ ਸੋ ਪਰਵਾਣੁ ਹੈ ਜੋ ਨਾਮਿ ਰਹੇ ਲਿਵ ਲਾਇ ॥ ੨ ॥
[ਪੰਨਾ ੬੪੯]

ਪਦ ਅਰਥ :- ਤ੍ਰਿਪਤਿ—ਰੱਜ, ਰਜੇਵਾਂ । ਜਿ—ਜੋ ਕੁਝ ।

ਅਰਥ :- (ਉਹਨਾਂ ਦਾ) ਹਿਰਦਾ ਤ੍ਰਿਪਤੀ ਦੇ ਕਾਰਨ ਸੰਤੋਖੀ ਹੁੰਦਾ ਹੈ, ਤੇ ਫਿਰ (ਉਹਨਾਂ ਨੂੰ ਮਾਇਆ ਦੀ) ਭੁੱਖ ਨਹੀਂ ਲੱਗਦੀ । ਹੇ ਨਾਨਕ ! ਗੁਰਮੁਖ ਮਨੁੱਖ ਜੋ ਕੁਝ ਕਰਦੇ ਹਨ, ਉਹ ਕਬੂਲ ਹੁੰਦਾ ਹੈ, ਕਿਉਂਕਿ ਉਹ ਨਾਮ ਵਿਚ ਬ੍ਰਿਤੀ ਜੋੜੀ ਰੱਖਦੇ ਹਨ । ੨ ।

ਪਉੜੀ ॥ ਹਉ ਬਲਿਹਾਰੀ ਤਿੰਨ ਕੰਉ ਜੋ ਗੁਰਮੁਖਿ ਸਿਖਾ ॥ ਜੋ ਹਰਿ ਨਾਮੁ ਧਿਆਇਦੇ ਤਿਨ ਦਰਸਨੁ ਪਿਖਾ ॥ ਸੁਣਿ ਕੀਰਤਨੁ ਹਰਿ ਗੁਣ ਰਵਾ ਹਰਿ ਜਸੁ ਮਨਿ ਲਿਖਾ ॥ ਹਰਿ ਨਾਮੁ ਸਲਾਹੀ ਰੰਗ ਸਿਉ ਸਭਿ ਕਿਲਵਿਖ ਕ੍ਰਿਖਾ ॥ ਧਨੁ ਧੰਨੁ ਸੁਹਾਵਾ ਸੋ ਸਰੀਰੁ ਬਾਨੁ ਹੈ ਜਿਥੈ ਮੇਰਾ ਗੁਰੁ ਧਰੇ ਵਿਖਾ ॥੧੯॥ [ਪੰਨਾ ੬੫੦]

ਪਦ ਅਰਥ :- ਰਵਾ—ਉਚਾਰਾਂ । ਕਿਲਵਿਖ—ਪਾਪ । ਕ੍ਰਿਖਾ—ਨਾਸ ਕਰ ਦਿਆਂ । ਵਿਖਾ—ਕਦਮ, ਪੈਰ ।

ਅਰਥ :- ਜੋ ਸਿੱਖ ਸਤਿਗੁਰੂ ਦੇ ਸਨਮੁਖ ਹਨ, ਮੈਂ ਉਹਨਾਂ ਤੋਂ ਸਦਕੇ ਹਾਂ । ਜੋ ਹਰੀ-ਨਾਮ ਸਿਮਰਦੇ ਹਨ (ਜੀ ਚਾਹੁੰਦਾ ਹੈ) ਮੈਂ ਉਹਨਾਂ ਦਾ ਦਰਸਨ ਕਰਾਂ, (ਉਹਨਾਂ ਪਾਸੋਂ) ਕੀਰਤਨ ਸੁਣ ਕੇ ਹਰੀ ਦੇ ਗੁਣ ਗਾਵਾਂ ਤੇ ਹਰੀ-ਜਸ ਮਨ ਵਿਚ ਉੱਕਰ ਲਵਾਂ, ਪ੍ਰੇਮ ਨਾਲ ਹਰੀ-ਨਾਮ ਦੀ ਸਿਫਤਿ ਕਰਾਂ ਤੇ (ਆਪਣੇ) ਸਾਰੇ ਪਾਪ ਕੱਟ ਦਿਆਂ । ਉਹ

ਸਰੀਰ-ਬਾਂ ਧੰਨ ਹੈ, ਸੁੰਦਰ ਹੈ ਜਿਥੇ ਪਿਆਰਾ ਸਤਿਗੁਰੂ ਪੈਰ ਰੱਖਦਾ ਹੈ (ਭਾਵ, ਆ ਵੱਸਦਾ ਹੈ) ।੧੯।

ਸਲੋਕੁ ਮ: ੩ ॥ ਗੁਰ ਬਿਨੁ ਗਿਆਨੁ ਨ ਹੋਵਈ ਨਾ ਸੁਖੁ ਵਸੈ ਮਨਿ
ਆਇ ॥ ਨਾਨਕ ਨਾਮ ਵਿਹੁਣੇ ਮਨਮੁਖੀ ਜਾਸਨਿ ਜਨਮੁ ਗਵਾਇ ॥੧॥
[ਪੰਨਾ ੬੫੦]

ਪਦ ਅਰਥ :-ਗਿਆਨੁ-ਆਤਮਕ ਜੀਵਨ ਦੀ ਸੂਝ ।

ਅਰਥ :-ਸਤਿਗੁਰੂ ਤੋਂ ਬਿਨਾ ਨਾਂਹ ਆਤਮਕ ਜੀਵਨ ਦੀ ਸਮਝ ਪੈਂਦੀ ਹੈ ਤੇ ਨਾਂਹ ਹੀ ਸੁਖ ਮਨ ਵਿਚ ਵੱਸਦਾ ਹੈ; (ਗੁਰੂ ਤੋਂ ਬਿਨਾ) ਹੇ ਨਾਨਕ ! ਨਾਮ ਤੋਂ ਸੱਖਣੇ (ਰਹਿ ਕੇ) ਮਨਮੁਖ ਮਨੁੱਖ-ਜਨਮ ਵਿਅਰਥ ਗਵਾ ਜਾਣਗੇ । ੧ ।

ਮ: ੩ ॥ ਸਿਧ ਸਾਧਿਕ ਨਾਵੈ ਨੋ ਸਭਿ ਖੋਜਦੇ ਥਕਿ ਰਹੇ ਲਿਵ
ਲਾਇ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਗੁਰਮੁਖਿ ਮਿਲੈ ਮਿਲਾਇ ॥

ਪਦ ਅਰਥ :-ਸਿਧ-ਸਾਧਨਾ ਵਿਚ ਪੁੱਗੇ ਹੋਏ ਜੋਗੀ । ਸਾਧਿਕ-ਅਭਿਆਸੀ ।

ਅਰਥ :-ਸਾਰੇ ਸਿੱਧ ਤੇ ਸਾਧਿਕ ਨਾਮ ਨੂੰ ਹੀ ਖੋਜਦੇ ਬ੍ਰਿਤੀ ਜੋੜ ਜੋੜ ਕੇ ਥੱਕ ਗਏ ਹਨ; ਸਤਿਗੁਰੂ ਤੋਂ ਬਿਨਾ ਕਿਸੇ ਨੂੰ ਨਹੀਂ ਲੱਭਾ । ਸਤਿਗੁਰੂ ਦੇ ਸਨਮੁਖ ਹੋਇਆ ਮਨੁੱਖ ਹੀ ਮਿਲਾਇਆ ਹੋਇਆ (ਪ੍ਰਭੂ ਨੂੰ) ਮਿਲਦਾ ਹੈ ।

ਬਿਨੁ ਨਾਵੈ ਪੈਨਣੁ ਖਾਣੁ ਸਭੁ ਬਾਦਿ ਹੈ ਧਿਗੁ ਸਿਧੀ ਧਿਗੁ ਕਰਮਾਤਿ ॥
ਸਾ ਸਿਧਿ ਸਾ ਕਰਮਾਤਿ ਹੈ ਅਚਿੰਤੁ ਕਰੇ ਜਿਸੁ ਦਾਤਿ ॥ ਨਾਨਕ ਗੁਰਮੁਖਿ
ਹਰਿ ਨਾਮੁ ਮਨਿ ਵਸੈ ਏਹਾ ਸਿਧਿ ਏਹਾ ਕਰਮਾਤਿ ॥ ੨ ॥ [ਪੰਨਾ ੬੫੦]

ਪਦ ਅਰਥ :-ਬਾਦਿ-ਵਿਅਰਥ । ਅਚਿੰਤੁ-ਚਿੰਤਾ-ਰਹਿਤ ਪਰਮਾਤਮਾ ।
ਗੁਰਮੁਖਿ-ਗੁਰੂ ਵਲ ਮੂੰਹ ਕਰ ਕੇ, ਗੁਰੂ ਦੀ ਸ਼ਰਨ ਪੈ ਕੇ ।

ਅਰਥ :-ਨਾਮ ਤੋਂ ਬਿਨਾ ਖਾਣਾ ਤੇ ਪਹਿਨਣਾ ਸਭ ਵਿਅਰਥ ਹੈ, (ਜੇ ਨਾਮ ਨਹੀਂ ਤਾਂ) ਉਹ ਸਿੱਧੀ ਤੇ ਕਰਮਾਤਿ ਫਿਟਕਾਰ-ਜੋਗ ਹੈ; ਇਹੀ (ਉਸ ਦੀ) ਸਿੱਧੀ ਹੈ ਤੇ ਇਹੀ ਕਰਮਾਤਿ ਹੈ ਕਿ ਚਿੰਤਾ ਤੋਂ ਰਹਿਤ ਹਰੀ ਉਸ ਨੂੰ (ਨਾਮ ਦੀ) ਦਾਤਿ ਬਖਸ਼ੇ; ਹੇ ਨਾਨਕ ! "ਗੁਰੂ ਦੇ ਸਨਮੁਖ ਹੋ ਕੇ ਹਰੀ ਦਾ ਨਾਮ ਮਨ ਵਿਚ ਵੱਸਦਾ ਹੈ"—ਇਹੀ ਸਿੱਧੀ ਤੇ ਕਰਮਾਤਿ ਹੁੰਦੀ ਹੈ । ੨ ।

ਪਉੜੀ ॥ ਹਮ ਢਾਢੀ ਹਰਿ ਪ੍ਰਭੁ ਖਸਮ ਕੇ, ਨਿਤ ਗਾਵਹੁ ਹਰਿ
ਗੁਣ ਛੰਤਾ ॥ ਹਰਿ ਕੀਰਤਨੁ ਕਰਹੁ ਹਰਿ ਜਸੁ ਸੁਣਹੁ ਤਿਸੁ ਕਵਲਾ ਕੰਤਾ ॥

ਪਦ ਅਰਥ :-ਕਵਲਾ-ਮਾਇਆ, ਲੱਛਮੀ । ਕੰਤ-ਖਸਮ । ਕਵਲਾਕੰਤ-
ਮਾਇਆ ਦਾ ਪਤੀ ।

ਅਰਥ :- ਅਸੀ ਪ੍ਰਭੂ-ਖਸਮ ਦੇ ਵਾਢੀ ਸਦਾ ਪ੍ਰਭੂ ਦੇ ਗੁਣਾਂ ਦੇ ਗੀਤ ਗਾਂਦੇ ਹਾਂ ; ਉਸ ਕਮਲਾਪਤੀ ਪ੍ਰਭੂ ਦਾ ਹੀ ਕੀਰਤਨ ਕਰਦੇ ਹਾਂ ਤੇ ਜਸ ਸੁਣਦੇ ਹਾਂ ।

ਹਰਿ ਦਾਤਾ ਸਭੁ ਜਗਤੁ ਭਿਖਾਰੀਆ ਮੰਗਤ ਜਨ ਜੰਤਾ ॥ ਹਰਿ ਦੇਵਹੁ ਦਾਨੁ ਦਇਆਲ ਹੋਇ ਵਿਚਿ ਪਾਬਰ ਕ੍ਰਿਮ ਜੰਤਾ ॥

ਅਰਥ :- ਪ੍ਰਭੂ ਦਾਤਾ ਹੈ, ਸਾਰਾ ਸੰਸਾਰ ਭਿਖਾਰੀ ਹੈ, ਜੀਵ ਜੰਤ ਮੰਗਤੇ ਹਨ । ਪੱਥਰਾਂ ਵਿਚਲੇ ਕੀੜਿਆਂ ਨੂੰ ਭੀ ਦਿਆਲ ਹੋ ਕੇ, ਹੇ ਹਰੀ ! ਤੂੰ ਦਾਨ ਦੇਂਦਾ ਹੈਂ ।

ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਪਨਵੰਤਾ ॥੨੦॥ [੬੫੦]

ਅਰਥ :- ਹੇ ਦਾਸ ਨਾਨਕ ! ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਸਿਮਰਿਆ ਹੈ, ਉਹ (ਅਸਲ) ਧਨੀ ਹੁੰਦੇ ਹਨ । ੨੦ ।

ਸਲੋਕੁ ਮ: ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ, ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥

ਅਰਥ :- ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ; ਅਟੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖੁਆਰ ਹੀ ਹੁੰਦੇ ਹਨ ।

ਸੇ ਪੜਿਆ ਸੇ ਪੰਡਿਤ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥

ਪਦ ਅਰਥ :- ਬੀਨਾ—ਸੁਜਾਖਾ, ਸਿਆਣਾ । ਅੰਦਰੁ—ਮਨ [ਲਫਜ਼ 'ਅੰਦਰੁ' ਅਤੇ 'ਅੰਦਰਿ' ਦਾ ਫਰਕ ਚੇਤੇ ਰੱਖੋ] । ਤਤੁ—ਅਸਲੀਅਤ । ਮੋਖ ਦੁਆਰੁ—ਮੁਕਤੀ ਦਾ ਦਰਵਾਜ਼ਾ । ਅਧਾਰੁ—ਆਸਰਾ । ਮੋਖ—(ਹਉਮੈ ਤ੍ਰਿਸਨਾ ਆਦਿਕ ਵਿਕਾਰਾਂ ਤੋਂ) ਖਲਾਸੀ । ਸਹਜਿ—ਆਤਮਕ ਅਭੋਲਤਾ ਵਿਚ । ਵੀਚਾਰੁ—ਪਰਮਾਤਮਾ ਦੇ ਗੁਣਾਂ ਦੀ ਵਿਚਾਰ । ਗੁਰਮੁਖਿ—ਗੁਰੂ ਦੇ ਸਨਮੁਖ ਮਨੁੱਖ ।

ਅਰਥ :- ਉਹ ਮਨੁੱਖ ਪੜਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ, ਜੋ ਗੁਣਾਂ ਦੇ ਖਜ਼ਾਨੇ ਹਰੀ ਨੂੰ ਪ੍ਰਾਪਤ ਕਰਦਾ ਹੈ ਤੇ ਆਤਮਕ ਅਭੋਲਤਾ ਵਿਚ ਟਿਕ ਕੇ ਪਰਮਾਤਮਾ ਦੇ ਗੁਣਾਂ ਵਿਚ ਸੁਰਤਿ ਜੋੜੀ ਰੱਖਦਾ ਹੈ । ਹੇ

ਨਾਨਕ ! ਇਸ ਤਰ੍ਹਾਂ ਸਤਿਗੁਰੂ ਦੇ ਸਨਮੁਖਿ ਹੋਏ ਜਿਸ ਮਨੁੱਖ ਨੂੰ 'ਨਾਮ' ਆਸਰਾ (ਰੂਪ) ਹੈ, ਉਹ ਨਾਮ ਦਾ ਵਾਪਾਰੀ ਮੁਬਾਰਿਕ ਹੈ । ੧ ।

ਮ: ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥

ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥

ਅਰਥ :- ਤੁਸੀਂ ਕੋਈ ਭੀ ਮਨੁੱਖ ਬਿਤੀ ਜੋੜ ਕੇ ਵੇਖ ਲਵੋ, ਮਨ ਨੂੰ ਕਾਬੂ ਕਰਨ ਤੋਂ ਬਿਨਾ ਕੋਈ ਨਹੀਂ ਸਿੱਝਿਆ (ਭਾਵ, ਕਿਸੇ ਦੀ ਘਾਲਿ ਬਾਇ ਨਹੀਂ ਪਈ); ਭੇਖ ਕਰਨ ਵਾਲੇ (ਸਾਧੂ ਭੀ) ਤੀਰਥਾਂ ਦੀ ਯਾਤ੍ਰਾ ਕਰ ਕੇ ਰਹਿ ਗਏ ਹਨ, (ਇਸ ਤਰ੍ਹਾਂ) ਇਹ ਮਨ ਮਾਰਿਆ ਨਹੀਂ ਜਾਂਦਾ ।

ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ
ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ [੬੫੦]

ਅਰਥ :- ਸਤਿਗੁਰੂ ਦੇ ਸਨਮੁਖ ਹੋਇਆਂ ਮਨੁੱਖ ਸੱਚੇ ਹਰੀ ਵਿਚ ਬਿਤੀ ਜੋੜੀ ਰੱਖਦਾ ਹੈ (ਇਸ ਕਰਕੇ) ਉਸ ਦਾ ਮਨ ਜੀਉਂਦਾ ਹੀ ਮੋਇਆ ਹੋਇਆ ਹੈ (ਭਾਵ, ਮਾਇਆ ਵਿਚ ਵਰਤੰਦਿਆਂ ਭੀ ਮਾਇਆ ਤੋਂ ਉਦਾਸ ਹੈ) । ਹੇ ਨਾਨਕ ! ਇਸ ਮਨ ਦੀ ਮੈਲ ਇਸ ਤਰ੍ਹਾਂ ਉਤਰਦੀ ਹੈ ਕਿ (ਮਨ ਦੀ) ਹਉਮੈ (ਸਤਿਗੁਰੂ ਦੇ) ਸ਼ਬਦ ਨਾਲ ਸਾੜੀ ਜਾਏ । ੨ ।

ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ
ਦਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ
ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ
ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ
ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ
ਗੁਰਮੁਖਿ ਹਰਿ ਜਪਿ ਜਿਣਕਾ ॥੨੧॥ [ਪੰਨਾ ੬੫੦]

ਪਦ ਅਰਥ :- ਕਿਨਕਾ—ਕਿਣਕਾ ਮਾੜ੍ਹ, ਥੋੜਾ ਜਿਤਨਾ ਹੀ । ਕਾਪੜੁ—ਕੱਪੜਾ, ਪੁਸ਼ਾਕ । ਖਿਮ—ਖਿਮਾ । ਪ੍ਰਿਮ ਕਾ—ਪ੍ਰੇਮ ਦਾ (ਸਿੰਗਾਰ) । ਕਿਲਬਿਖ—ਪਾਪ । ਜਿਣਕਾ ਜਿੱਤ ਜਾਂਦਾ ਹੈ ।

ਅਰਥ :- ਹੇ ਮੇਰੇ ਭਾਈ ਸੰਤ ਜਨੋਂ ! ਇਕ ਕਿਣਕਾ ਮਾੜ੍ਹ (ਮੈਂਨੂੰ ਭੀ) ਹਰੀ ਦਾ ਨਾਮ ਜਪਾਵੋ । ਹੇ ਹਰੀ ਜਨੋਂ ! ਹਰੀ ਦੇ ਨਾਮ ਦਾ ਸਿੰਗਾਰ ਬਣਾਵੋ, ਤੇ ਖਿਮਾ ਦੀ ਪੁਸ਼ਾਕ ਪਹਿਨੋ, ਇਹੋ ਜਿਹਾ ਸਿੰਗਾਰ ਪਿਆਰੇ ਹਰੀ ਨੂੰ ਚੰਗਾ ਲੱਗਦਾ ਹੈ, ਹਰੀ ਨੂੰ ਪ੍ਰੇਮ ਦਾ ਸਿੰਗਾਰ ਪਿਆਰਾ ਲੱਗਦਾ ਹੈ । ਦਿਨ ਰਾਤ ਹਰੀ ਦਾ ਨਾਮ ਸਿਮਰੋ, ਇਕ ਪਲਕ

ਵਿਚ ਸਾਰੇ ਪਾਪ ਕੱਟ ਦੇਵੇਗਾ । ਜਿਸ ਗੁਰਮੁਖ ਉਤੇ ਹਰੀ ਦਇਆਲ ਹੁੰਦਾ ਹੈ, ਉਹ ਹਰੀ ਦਾ ਸਿਮਰਨ ਕਰ ਕੇ (ਸੰਸਾਰ ਤੋਂ) ਜਿੱਤ (ਕੇ) ਜਾਂਦਾ ਹੈ । ੨੧ ।

ਸਲੋਕੁ ਮ: ੩ ॥ ਜਨਮ ਜਨਮ ਕੀ ਇਸੁ ਮਨ ਕਉ ਮਲੁ ਲਾਗੀ ਕਾਲਾ ਹੋਆ ਸਿਆਹੁ ॥ ਖੰਨਲੀ ਧੋਤੀ ਉਜਲੀ ਨ ਹੋਵਈ ਜੇ ਸਉ ਧੋਵਣਿ ਪਾਹੁ ॥

ਪਦ ਅਰਥ :—ਖੰਨਲੀ—ਤੇਲੀ ਦੀ ਕੋਹਲੂ ਵਿਚ ਫੇਰਨ ਵਾਲੀ ਲੀਰ । ਧੋਵਣਿ ਪਾਹੁ—ਧੋਣ ਦਾ ਜਤਨ ਕਰੋ ।

ਅਰਥ :—ਕਈ ਜਨਮਾਂ ਦੀ ਇਸ ਮਨ ਨੂੰ ਮੈਲ ਲੱਗੀ ਹੋਈ ਹੈ ਜਿਸ ਕਰਕੇ ਇਹ ਬਹੁਤ ਹੀ ਕਾਲਾ ਹੋਇਆ ਪਿਆ ਹੈ (ਚਿੱਟਾ ਨਹੀਂ ਹੋ ਸਕਦਾ), ਜਿਵੇਂ ਤੇਲੀ ਦੀ ਲੀਰ ਧੋਤਿਆਂ ਚਿੱਟੀ ਨਹੀਂ ਹੁੰਦੀ, ਭਾਵੇਂ ਸੌ ਵਾਰੀ ਧੋਣ ਦਾ ਜਤਨ ਕਰੇ ।

ਗੁਰ ਪਰਸਾਦੀ ਜੀਵਤੁ ਮਰੈ ਉਲਟੀ ਹੋਵੈ ਮਤਿ ਬਦਲਾਹੁ ॥ ਨਾਨਕ ਮੈਲੁ ਨ ਲਗਈ ਨਾ ਫਿਰਿ ਜੋਨੀ ਪਾਹੁ ॥ ੧ ॥ [੬੫੧]

ਅਰਥ :—ਹੇ ਨਾਨਕ ! ਜੇ ਗੁਰੂ ਦੀ ਕਿਰਪਾ ਨਾਲ ਮਨ ਜੀਉਂਦਾ ਹੀ ਮਰੇ ਤੇ ਮਤਿ ਬਦਲ ਕੇ (ਮਾਇਆ ਵਲੋਂ) ਉਲਟ ਹੋ ਜਾਏ, ਤਾਂ ਮੈਲ ਭੀ ਨਹੀਂ ਲੱਗਦੀ ਤੇ ਫਿਰ ਜ਼ੁਨਾਂ ਵਿਚ ਭੀ ਨਹੀਂ ਪੈਂਦਾ । ੧ ।

ਮ: ੩ ॥ ਚਹੁ ਜੁਗੀ ਕਲਿ ਕਾਲੀ ਕਾਂਢੀ ਇਕ ਉਤਮ ਪਦਵੀ ਇਸੁ ਜੁਗ ਮਾਹਿ ॥

ਅਰਥ :—ਚਹੁ ਜੁਗਾਂ ਵਿਚ ਕਲਜੁਗ ਹੀ ਕਾਲਾ ਆਖੀਦਾ ਹੈ, ਪਰ ਇਸ ਜੁਗ ਵਿਚ ਭੀ ਇਕ ਉੱਤਮ ਪਦਵੀ (ਮਿਲ ਸਕਦੀ) ਹੈ ।

ਗੁਰਮੁਖਿ ਹਰਿ ਕੀਰਤਿ ਫਲੁ ਪਾਈਐ ਜਿਨ ਕਉ ਹਰਿ ਲਿਖਿ ਪਾਹਿ ॥ ਨਾਨਕ ਗੁਰ ਪਰਸਾਦੀ ਅਨਦਿਨੁ ਭਗਤਿ ਹਰਿ ਉਚਰਹਿ ਹਰਿ ਭਗਤੀ ਮਾਹਿ ਸਮਾਹਿ ॥੨॥ [ਪੰਨਾ ੬੫੧]

ਪਦ ਅਰਥ :—ਕੀਰਤਿ—ਸਿਫਤਿ ਸਾਲਾਹ । ਲਿਖਿ—ਲਿਖ ਕੇ । ਅਨਦਿਨੁ—ਹਰ ਰੋਜ਼ ।

ਅਰਥ :—(ਉਹ ਪਦਵੀ ਇਹ ਹੈ ਕਿ) ਜਿਨ੍ਹਾਂ ਦੇ ਹਿਰਦੇ ਵਿਚ ਹਰੀ(ਭਗਤੀ-ਰੂਪ ਲੇਖ ਪਿਛਲੀ ਕੀਤੀ ਕਮਾਈ ਅਨੁਸਾਰ) ਲਿਖ ਦਿੱਤਾ ਹੈ ਉਹ ਗੁਰਮੁਖ ਹਰੀ ਦੀ ਸਿਫਤਿ (—ਰੂਪ) ਫਲ (ਇਸੇ ਜੁਗ ਵਿਚ) ਪ੍ਰਾਪਤ ਕਰਦੇ ਹਨ, ਤੇ ਹੇ ਨਾਨਕ ! ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਹਰ ਰੋਜ਼ ਹਰੀ ਦੀ ਭਗਤੀ ਕਰਦੇ ਹਨ ਤੇ ਭਗਤੀ ਵਿਚ

ਹੀ ਲੀਨ ਹੋ ਜਾਂਦੇ ਹਨ । ੨ ।

ਪਉੜੀ ॥ ਹਰਿ ਹਰਿ ਮੇਲਿ ਸਾਧ ਜਨ ਸੰਗਤਿ ਮੁਖਿ ਬੋਲੀ ਹਰਿ
ਹਰਿ ਬੋਲੀ ਬਾਣਿ ॥ ਹਰਿ ਗੁਣ ਗਾਵਾ ਹਰਿ ਨਿਤ ਚਵਾ ਗੁਰਮਤੀ ਹਰਿ
ਰੰਗੁ ਸਦਾ ਮਾਣਿ ॥ ਹਰਿ ਜਪਿ ਜਪਿ ਅਉਖਧ ਖਾਧਿਆ ਸਭਿ ਰੋਗ ਗਵਾਤੇ
ਦੁਖਾ ਘਾਣਿ ॥

ਪਦ ਅਰਥ :- ਮੁਖਿ-ਮੂੰਹੋਂ । ਚਵਾ-ਉਚਾਰਾਂ ।

ਅਰਥ :- ਹੇ ਹਰੀ ! ਮੈਨੂੰ ਸਾਧ ਜਨਾਂ ਦੀ ਸੰਗਤ ਮਿਲਾ, ਮੈਂ ਮੂੰਹੋਂ ਤੇਰੇ ਨਾਮ
ਦੀ ਸੁੰਦਰ ਬੋਲੀ ਬੋਲਾਂ; ਹਰੀ-ਗੁਣ ਗਾਵਾਂ ਤੇ ਨਿੱਤ ਹਰੀ-ਨਾਮ ਉਚਾਰਾਂ ਤੇ ਗੁਰੂ ਦੀ
ਮੱਤ ਲੈ ਕੇ ਸਦਾ ਹਰੀ-ਰੰਗ ਮਾਣਾਂ । ਹਰੀ ਦਾ ਭਜਨ ਕਰ ਕੇ ਤੇ (ਭਜਨ-ਰੂਪ) ਦਵਾਈ
ਖਾਧਿਆਂ ਸਾਰੇ ਦੁੱਖ ਰੋਗ ਦੂਰ ਹੋ ਜਾਂਦੇ ਹਨ ।

ਜਿਨਾ ਸਾਸਿ ਗਿਰਾਸਿ ਨ ਵਿਸਰੈ ਸੇ ਹਰਿ ਜਨ ਪੂਰੇ ਸਹੀ ਜਾਣਿ ॥
ਜੋ ਗੁਰਮੁਖਿ ਹਰਿ ਆਰਾਧਦੇ ਤਿਨ ਚੂਕੀ ਜਮ ਕੀ ਜਗਤ ਕਾਣਿ ॥੨੨॥

ਅਰਥ :- ਉਹਨਾਂ ਹਰੀ ਜਨਾਂ ਨੂੰ ਸਚ-ਮੁੱਚ ਪੂਰੇ ਸਮਝੋ, ਜਿਨ੍ਹਾਂ ਨੂੰ ਸਾਹ ਲੈਂਦਿਆਂ
ਤੇ ਖਾਂਦਿਆਂ (ਕਦੇ ਭੀ) ਪਰਮਾਤਮਾ ਨਹੀਂ ਵਿਸਰਦਾ; ਜੋ ਮਨੁੱਖ ਸਤਿਗੁਰੂ ਦੇ ਸਨਮੁਖ
ਹੋ ਕੇ ਹਰੀ ਨੂੰ ਸਿਮਰਦੇ ਹਨ, ਉਹਨਾਂ ਲਈ ਜਮ ਦੀ ਤੇ ਜਗਤ ਦੀ ਮੁਖਾਜੀ ਮੁੱਕ ਜਾਂਦੀ
ਹੈ । ੨੨। [ਪੰਨਾ ੬੫੧]

ਸਲੋਕੁ ਮ: ੩ ॥ ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ
॥ ਸਤਿਗੁਰ ਕਾ ਸਬਦੁ ਸੁਣਿ ਨਾ ਜਾਗਿਓ ਅੰਤਰਿ ਨ ਉਪਜਿਓ ਚਾਉ ॥

ਪਦ ਅਰਥ :- ਉਥਾਰੈ-(ਸਿੰਧੀ-ਉਥਾੜੋ) ਦਿਲ ਉਤੇ ਦਬਾਉ ਜੋ ਕਈ ਵਾਰੀ
ਸੁੱਤੇ ਪਿਆਂ ਹੱਥ ਛਾਤੀ ਉਤੇ ਆਇਆਂ ਪੈ ਜਾਂਦਾ ਹੈ ।

ਅਰਥ :- (ਮੋਹ-ਰੂਪ) ਉਥਾਰੇ ਦੇ ਵੱਥੇ ਹੋਏ ਹੋ ਭਾਈ ! (ਤੇਰੀ ਉਮਰ) ਸੁੱਤਿਆਂ
ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ
ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ ।

ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ
ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ
ਸਚੁ ਮਨਿ ਸਬਦਿ ਧਿਆਇ ॥੧॥ [ਪੰਨਾ ੬੫੧]

ਪਦ ਅਰਥ :- ਜਲਉ-ਸੜ ਜਾਏ। ਉਬਰੇ-(ਹਉਮੈ ਵਿਚ ਸੜਨ ਤੋਂ) ਬਚ ਗਏ ।

ਅਰਥ :- ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ)

ਕਾਰ ਨਹੀਂ ਕਰਦਾ; (ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਹੇ ਨਾਨਕ ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ। ੧।

ਮ: ੩ ॥ ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥ ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥

ਅਰਥ :-ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੀ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ; ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸਿੰਗਾਰ ਸਫਲ ਸਮਝੋ।

ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ॥ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ॥ ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥ [੬੫੧]

ਅਰਥ :-ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ, ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ। ਹੇ ਨਾਨਕ ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਉਸ ਨੂੰ ਆਪਣੇ ਨਾਲ ਮਿਲਾਇਆ ਹੈ। ੨।

ਪਉੜੀ ॥ ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ॥ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥ ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥

ਪਦ ਅਰਥ :-ਗੋਪਿਆ—ਨਿੰਦਾ ਕੀਤੀ ਹੈ। ਆਪਣਾ—ਪਿਆਰਾ। ਹਰਿ ਜੀਉ—ਸ਼ਾਲਾ ! ਰੱਬ ਮਿਹਰ ਕਰੇ। ਪਾਪਿਸਟ—ਬਹੁਤ ਪਾਪੀ। ਕੁਸੁਧ—ਖੋਟੇ। ਧਰਕਟ—ਵਿਭਚਾਰਨ।

ਅਰਥ :-ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ, ਰੱਬ ਮਿਹਰ ਹੀ ਕਰੇ ! ਹੇ ਭਾਈ ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ; ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ।

ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ॥ਹਰਿ ਮੇਲਹੁ ਸਤਿਗੁਰੁ

ਦਇਆ ਕਰਿ ਗੁਰ ਕਉ ਬਲਿਹਾਰੀ ॥ ੨੩ ॥ [ਪੰਨਾ ੬੫੧]

ਅਰਥ :- ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ । ਹੇ ਹਰੀ ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ । ੨੩ ।

ਸਲੋਕੁ ਮ: ੩ ॥ ਗੁਰ ਸੇਵਾ ਤੇ ਸੁਖ ਉਪਜੈ ਫਿਰਿ ਦੁਖ ਨ ਲਗੈ ਆਇ ॥ ਜੀਮਣੁ ਮਰਣਾ ਮਿਟਿ ਗਇਆ ਕਾਲੈ ਕਾ ਕਿਛੁ ਨਾ ਬਸਾਇ ॥ ਹਰਿ ਸੇਤੀ ਮਨੁ ਰਵਿ ਰਹਿਆ ਸਚੇ ਰਹਿਆ ਸਮਾਇ ॥

ਅਰਥ :- ਸਤਿਗੁਰੂ ਦੀ ਸੇਵਾ ਤੋਂ (ਮਨੁੱਖ) ਨੂੰ ਸੁਖ ਪ੍ਰਾਪਤ ਹੁੰਦਾ ਹੈ, ਫਿਰ ਕਦੇ ਕਲੇਸ਼ ਨਹੀਂ ਹੁੰਦਾ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ ਤੇ ਜਮਕਾਲ ਦਾ ਕੁਝ ਵੱਸ ਨਹੀਂ ਚੱਲਦਾ; ਹਰੀ ਨਾਲ ਉਸ ਦਾ ਮਨ ਮਿਲਿਆ ਰਹਿੰਦਾ ਹੈ ਤੇ ਉਹ ਸੱਚੇ ਵਿਚ ਸਮਾਇਆ ਰਹਿੰਦਾ ਹੈ ।

ਨਾਨਕ ਹਉ ਬਲਿਹਾਰੀ ਤਿਨ ਕਉ ਜੋ ਚਲਨਿ ਸਤਿਗੁਰ ਭਾਇ ॥ ੧ ॥ [੬੫੧]

ਅਰਥ :- ਹੇ ਨਾਨਕ ! ਮੈਂ ਉਹਨਾਂ ਤੋਂ ਸਦਕੇ ਹਾਂ, ਜੋ ਸਤਿਗੁਰੂ ਦੇ ਪਿਆਰ ਵਿਚ ਤੁਰਦੇ ਹਨ । ੧ ।

ਮ: ੩ ॥ ਬਿਨੁ ਸਬਦੇ ਸੁਧੁ ਨ ਹੋਵਈ ਜੇ ਅਨੇਕ ਕਰੈ ਸੀਗਾਰ ॥ ਪਿਰ ਕੀ ਸਾਰ ਨ ਜਾਣਈ ਦੂਜੈ ਭਾਇ ਪਿਆਰੁ ॥ ਸਾ ਕੁਸੁਧੁ ਸਾ ਕੁਲਖਣੀ ਨਾਨਕ ਨਾਰੀ ਵਿਚ ਕੁਨਾਰਿ ॥ ੨ ॥ [ਪੰਨਾ ੬੫੧]

ਪਦ ਅਰਥ :- ਸਾਰ—ਕਦਰ । ਦੂਜੈ ਭਾਇ—ਮਾਇਆ ਦੇ ਪਿਆਰ ਵਿਚ ।

ਅਰਥ :- ਸਤਿਗੁਰੂ ਦੇ ਸ਼ਬਦ ਤੋਂ ਬਿਨਾ (ਜੀਵ-ਇਸ਼ਤੀ) ਭਾਵੇਂ ਬਿਅੰਤ ਸਿੰਗਾਰ ਕਰੇ ਸੁੱਧ ਨਹੀਂ ਹੋ ਸਕਦੀ, (ਕਿਉਂਕਿ) ਉਹ ਪਤੀ ਦੀ ਕਦਰ ਨਹੀਂ ਜਾਣਦੀ ਤੇ ਉਸ ਦੀ ਮਾਇਆ ਦੇ ਵਿਚ ਸੁਰਤਿ ਹੁੰਦੀ ਹੈ । ਹੇ ਨਾਨਕ ! ਇਹੋ ਜਹੀ ਇਸ਼ਤੀ ਮਨੋਂ ਖੋਟੀ ਤੇ ਭੈੜੇ ਲੱਛਣਾਂ ਵਾਲੀ ਹੁੰਦੀ ਹੈ ਤੇ ਨਾਰੀਆਂ ਵਿਚ ਉਹ ਭੈੜੀ ਨਾਰਿ (ਕਹਾਉਂਦੀ ਹੈ) । ੨ ।

ਪਉੜੀ ॥ ਹਰਿ ਹਰਿ ਅਪਣੀ ਦਇਆ ਕਰਿ ਹਰਿ ਬੋਲੀ ਬੈਣੀ ॥ ਹਰਿ ਨਾਮੁ ਧਿਆਈ ਹਰਿ ਉਚਰਾ ਹਰਿ ਲਾਹਾ ਲੈਣੀ ॥

ਅਰਥ :- ਹੇ ਹਰੀ ! ਆਪਣੀ ਮੇਹਰ ਕਰ, ਮੈਂ ਤੇਰੀ ਬਾਣੀ (ਭਾਵ, ਤੇਰਾ ਜੱਸ) ਉਚਾਰਾਂ, ਹਰੀ-ਨਾਮ ਸਿਮਰਾਂ, ਹਰੀ-ਨਾਮ ਦਾ ਉਚਾਰਨ ਕਰਾਂ ਤੇ ਇਹੀ ਲਾਭ ਖੱਟਾਂ ।

ਜੋ ਜਪਦੇ ਹਰਿ ਹਰਿ ਦਿਨਸੁ ਰਾਤਿ ਤਿਨ ਹਉ ਕੁਰਬੈਣੀ ॥ ਜਿਨ੍ਹਾ
ਸਤਿਗੁਰੁ ਮੇਰਾ ਪਿਆਰਾ ਅਰਾਧਿਆ ਤਿਨ ਜਨ ਦੇਖਾ ਨੈਣੀ ॥

ਅਰਥ :-ਮੈਂ ਉਹਨਾਂ ਤੋਂ ਕੁਰਬਾਨ ਹਾਂ, ਜੋ ਦਿਨ ਰਾਤ ਹਰੀ-ਨਾਮ ਜਪਦੇ ਹਨ,
ਉਹਨਾਂ ਨੂੰ ਮੈਂ ਅੱਖੀਂ ਵੇਖਾਂ ਜੋ ਪਿਆਰੇ ਸਤਿਗੁਰੂ ਦੀ ਸੇਵਾ ਕਰਦੇ ਹਨ ।

ਹਉ ਵਾਰਿਆ ਅਪਣੇ ਗੁਰੂ ਕਉ ਜਿਨਿ ਮੇਰਾ ਹਰਿ ਸਜਣੁ ਮੇਲਿਆ
ਸੈਣੀ ॥੨੪॥ [ਪੰਨਾ ੬੫੨]

ਪਦ ਅਰਥ :-ਸੈਣੀ-ਰਿਸ਼ਤੇਦਾਰ ।

ਅਰਥ :-ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੇ ਮੈਨੂੰ ਪਿਆਰਾ ਸੱਜਣ
ਪ੍ਰਭੂ ਸਾਥੀ ਮਿਲਾ ਦਿੱਤਾ ਹੈ । ੨੪ ।

ਸਲੋਕੁ ਮ: ੪ ॥ ਹਰਿ ਦਾਸਨ ਸਿਉ ਪ੍ਰੀਤਿ ਹੈ ਹਰਿ ਦਾਸਨ ਕੇ
ਮਿਤੁ ॥ ਹਰਿ ਦਾਸਨ ਕੈ ਵਸਿ ਹੈ ਜਿਉ ਜੰਤੀ ਕੈ ਵਸਿ ਜੰਤੁ ॥

ਪਦ ਅਰਥ :-ਜੰਤੁ-ਜੰਤੂ, ਵਾਜਾ । ਜੰਤੀ-ਵਾਜਾ ਵਜਾਉਣ ਵਾਲਾ ।

ਅਰਥ :-ਪ੍ਰਭੂ ਦੀ ਆਪਣੇ ਸੇਵਕਾਂ ਨਾਲ ਪ੍ਰੀਤ ਹੁੰਦੀ ਹੈ, ਪ੍ਰਭੂ ਆਪਣੇ ਸੇਵਕਾਂ
ਦਾ ਮਿੱਤ੍ਰ ਹੈ, ਜਿਵੇਂ ਵਾਜਾ ਵਜੰਤੀ ਦੇ ਵੱਸ ਵਿਚ ਹੁੰਦਾ ਹੈ (ਜਿਵੇਂ ਚਾਹੇ ਵਜਾਏ) ਤਿਵੇਂ
ਪ੍ਰਭੂ ਆਪਣੇ ਸੇਵਕਾਂ ਦੇ ਅਧੀਨ ਹੁੰਦਾ ਹੈ ।

ਹਰਿ ਕੇ ਦਾਸ ਹਰਿ ਧਿਆਇਏ ਕਰਿ ਪ੍ਰੀਤਮ ਸਿਉ ਨੇਹੁ ॥ ਕਿਰਪਾ
ਕਰਿ ਕੈ ਸੁਨਹੁ ਪ੍ਰਭ ਸਭ ਜਗ ਮਹਿ ਵਰਸੈ ਮੇਹੁ ॥

ਅਰਥ :-ਪ੍ਰਭੂ ਦੇ ਸੇਵਕ ਆਪਣੇ ਪ੍ਰੀਤਮ ਪ੍ਰਭੂ ਨਾਲ ਪ੍ਰੇਮ ਜੋੜ ਕੇ ਪ੍ਰਭੂ ਨੂੰ ਸਿਮ-
ਰਦੇ ਹਨ, (ਤੇ ਬੇਨਤੀ ਕਰਦੇ ਹਨ, ਕਿ) ਹੇ ਪ੍ਰਭੂ ਮੇਹਰ ਕਰ ਕੇ ਸੁਣ, ਸਾਰੇ ਸੰਸਾਰ
ਵਿਚ (ਨਾਮ ਦੀ) ਵਰਖਾ ਹੋਵੇ (ਇਸ ਪਿਆਰ ਕਰਕੇ ਹੀ ਪ੍ਰਭੂ ਆਪਣੇ ਸੇਵਕਾਂ ਨੂੰ
ਪਿਆਰਦਾ ਹੈ) ।

ਜੋ ਹਰਿ ਦਾਸਨ ਕੀ ਉਸਤਤਿ ਹੈ ਸਾ ਹਰਿ ਕੀ ਵਡਿਆਈ ॥ ਹਰਿ
ਆਪਣੀ ਵਡਿਆਈ ਭਾਵਦੀ ਜਨ ਕਾ ਜੈਕਾਰੁ ਕਰਾਈ ॥

ਪਦ ਅਰਥ :-ਉਸਤਤਿ-ਵਡਿਆਈ । ਜੈਕਾਰੁ-ਸੋਭਾ ।

ਅਰਥ :-ਹਰੀ ਦੇ ਸੇਵਕਾਂ ਦੀ ਵਡਿਆਈ ਹਰੀ ਦੀ ਹੀ ਵਡਿਆਈ ਹੈ; ਹਰੀ ਨੂੰ
ਆਪਣੀ ਇਹ ਵਡਿਆਈ (ਜੋ ਉਸ ਦੇ ਸੇਵਕਾਂ ਦੀ ਹੁੰਦੀ ਹੈ) ਚੰਗੀ ਲੱਗਦੀ ਹੈ । (ਸੋ)
ਉਹ ਆਪਣੇ ਸੇਵਕ ਦੀ ਜੈ ਜੈਕਾਰ ਕਰਾ ਦੇਂਦਾ ਹੈ ।

ਸੋ ਹਰਿ ਜਨੁ ਨਾਮੁ ਧਿਆਇਦਾ ਹਰਿ ਹਰਿ ਜਨੁ ਇਕ ਸਮਾਨਿ ॥

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਪੈਜ ਰਖਹੁ ਭਗਵਾਨ ॥੧॥ [੬੫੨]

ਪਦ ਅਰਥ :-ਇਕ ਸਮਾਨਿ-ਇਕੋ ਜਿਹੇ । ਪੈਜ-ਲਾਜ ।

ਅਰਥ :-ਹਰੀ ਦਾ ਦਾਸ ਉਹ ਹੈ ਜੋ ਹਰੀ ਦਾ ਨਾਮ ਸਿਮਰਦਾ ਹੈ, ਹਰੀ ਤੇ ਹਰੀ ਦਾ ਸੇਵਕ ਇਕ-ਰੂਪ ਹਨ । ਹੇ ਹਰੀ ! ਹੇ ਭਗਵਾਨ ! ਦਾਸ ਨਾਨਕ ਤੇਰਾ ਸੇਵਕ ਹੈ, (ਇਸ ਸੇਵਕ ਦੀ ਭੀ) ਲਾਜ ਰੱਖ (ਆਪਣੇ ਨਾਮ ਦਾਤਿ ਦੇਹ) ।੧।

ਮ: ੪ ॥ ਨਾਨਕ ਪ੍ਰੀਤਿ ਲਾਈ ਤਿਨਿ ਸਾਚੈ ਤਿਸੁ ਬਿਨੁ ਰਹਣੁ ਨ ਜਾਈ॥ ਸਤਿਗੁਰੁ ਮਿਲੈ ਤ ਪੂਰਾ ਪਾਈਐ ਹਰਿ ਰਸਿ ਰਸਨ ਰਸਾਈ ॥੨॥

[ਪੰਨਾ ੬੫੨]

ਪਦ ਅਰਥ :-ਰਸਿ-ਰਸ ਵਿਚ, ਸੁਆਦ ਵਿਚ । ਰਸਨ-ਜੀਭ ।

ਅਰਥ :-ਉਸ ਸੱਚੇ ਹਰੀ ਨੇ ਨਾਨਕ-ਦੇ (ਹਿਰਦੇ ਵਿਚ) ਪ੍ਰੇਮ ਪੈਦਾ ਕੀਤਾ ਹੈ, (ਹੁਣ) ਉਸ ਤੋਂ ਬਿਨਾ ਜੀਵਿਆ ਨਹੀਂ ਜਾਂਦਾ; (ਕਿਵੇਂ ਮਿਲੇ ?) ਸਤਿਗੁਰੁ ਮਿਲ ਪਏ ਤਾਂ ਪੂਰਾ ਹਰੀ ਲੱਭ ਪੈਂਦਾ ਹੈ ਤੇ ਜੀਭ ਹਰੀ-ਨਾਮ ਦੇ ਸੁਆਦ ਵਿਚ ਰਸ ਜਾਂਦੀ ਹੈ । ੨ ।

ਪਉੜੀ ॥ ਰੈਣਿ ਦਿਨਸੁ ਪਰਭਾਤਿ ਤੂਹੈ ਹੀ ਗਾਵਣਾ ॥ ਜੀਅ ਜੰਤ ਸਰਬਤ ਨਾਉ ਤੇਰਾ ਧਿਆਵਣਾ ॥ ਤੂ ਦਾਤਾ ਦਾਤਾਰੁ ਤੇਰਾ ਦਿਤਾ ਖਾਵਣਾ ॥ ਭਗਤ ਜਨਾ ਕੈ ਸੰਗਿ ਪਾਪ ਗਵਾਵਣਾ ॥ ਜਨ ਨਾਨਕ ਸਦ ਬਲਿਹਾਰੈ ਬਲਿ ਬਲਿ ਜਾਵਣਾ ॥੨੫॥ [ਪੰਨਾ ੬੫੨]

ਅਰਥ :-ਹੇ ਹਰੀ ! ਰਾਤ ਦਿਨੇ ਅੰਮ੍ਰਿਤ ਵੇਲੇ (ਭਾਵ, ਹਰ ਵੇਲੇ) ਤੂੰ ਹੀ ਗਾਵਣ-ਜੋਗ ਹੈਂ; ਸਾਰੇ ਜੀਵ ਜੰਤ ਤੇਰਾ ਹੀ ਨਾਮ ਸਿਮਰਦੇ ਹਨ; ਤੂੰ ਦਾਤਾਂ ਦੇਣ ਵਾਲਾ ਦਾਤਾਰ ਹੈਂ ਤੇਰਾ ਹੀ ਦਿੱਤਾ ਹੋਇਆ ਖਾਂਦੇ ਹਨ, ਤੇ ਭਗਤਾਂ ਦੀ ਸੰਗਤਿ ਵਿਚ ਆਪਣੇ ਪਾਪ ਦੂਰ ਕਰਦੇ ਹਨ । ਹੇ ਦਾਸ ਨਾਨਕ ! (ਉਹਨਾਂ ਭਗਤ ਜਨਾਂ ਤੋਂ) ਸਦਾ ਸਦਕੇ ਹੋ, ਸਦਕੇ ਹੋ ।੨੫।

ਸਲੋਕੁ ਮ: ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੇ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥ ੧ ॥ [ਪੰਨਾ ੬੫੨]

ਪਦ ਅਰਥ :-ਮਧਿਮ-ਨਿੱਮ੍ਰੀ, ਭੈੜੀ । ਕਪਟੁ-ਧੋਖਾ । ਸੁਆਇ-ਸੁਆਰਥ ਲਈ ।

ਅਰਥ:—(ਮਨਮੁਖ ਦੇ) ਹਿਰਦੇ ਵਿਚ ਅਗਿਆਨ ਹੈ, (ਉਸ ਦੀ) ਅਕਲਿ ਹੋਛੀ ਹੁੰਦੀ ਹੈ ਤੇ ਸਤਿਗੁਰੂ ਉਤੇ ਉਸ ਨੂੰ ਸਿਦਕ ਨਹੀਂ ਹੁੰਦਾ; ਮਨ ਵਿਚ ਧੋਖਾ (ਹੋਣ ਕਰਕੇ ਸੰਸਾਰ ਵਿਚ ਭੀ) ਉਹ ਸਾਰਾ ਧੋਖਾ ਹੀ ਧੋਖਾ ਵਰਤਦਾ ਸਮਝਦਾ ਹੈ। (ਮਨਮੁਖ ਬੰਦੇ ਆਪ) ਦੁਖੀ ਹੁੰਦੇ ਹਨ (ਤੇ ਹੋਰਨਾਂ ਨੂੰ) ਦੁਖੀ ਕਰਦੇ ਹਨ; ਸਤਿਗੁਰੂ ਦਾ ਹੁਕਮ ਉਹਨਾਂ ਦੇ ਚਿੱਤ ਵਿਚ ਨਹੀਂ ਆਉਂਦਾ (ਭਾਵ, ਭਾਣਾ ਨਹੀਂ ਮੰਨਦੇ) ਤੇ ਆਪਣੀ ਫ਼ਾਰਸ਼ ਦੇ ਪਿਛੇ ਭਟਕਦੇ ਫਿਰਦੇ ਹਨ; ਹੇ ਨਾਨਕ! ਜੇ ਹਰੀ ਆਪਣੀ ਮੇਹਰ ਕਰੇ, ਤਾਂ ਹੀ ਉਹ ਗੁਰੂ ਦੇ ਸ਼ਬਦ ਵਿਚ ਲੀਨ ਹੁੰਦੇ ਹਨ। ੧।

ਮ: ੪ ॥ ਮਨਮੁਖ ਮਾਇਆ ਮੋਹਿ ਵਿਆਪੇ ਦੂਜੈ ਭਾਇ ਮਨੂਆ ਥਿਰੁ ਨਾਹਿ ॥ ਅਨਦਿਨੁ ਜਲਤ ਰਹਹਿ ਦਿਨੁ ਰਾਤੀ ਹਉਮੈ ਖਪਹਿ ਖਪਾਹਿ ॥ ਅੰਤਰਿ ਲੋਭੁ ਮਹਾ ਗੁਬਾਰਾ ਤਿਨ ਕੈ ਨਿਕਟਿ ਨ ਕੋਈ ਜਾਹਿ ॥ ਓਇ ਆਪਿ ਦੁਖੀ ਸੁਖੁ ਕਬਹੂ ਨ ਪਾਵਹਿ ਜਨਮਿ ਮਰਹਿ ਮਰਿ ਜਾਹਿ ॥ ਨਾਨਕ ਬਖਸਿ ਲਏ ਪ੍ਰਭੁ ਸਾਚਾ ਜਿ ਗੁਰ ਚਰਨੀ ਚਿਤੁ ਲਾਹਿ ॥ ੨ ॥ [੬੫੨]

ਪਦ ਅਰਥ:—ਵਿਆਪੇ—ਗ੍ਰਸੇ ਹੋਏ। ਗੁਬਾਰਾ—ਹਨੇਰਾ। ਨਿਕਟਿ—ਨੇੜੇ।

ਅਰਥ:—ਮਾਇਆ ਦੇ ਮੋਹ ਵਿਚ ਗ੍ਰਸੇ ਹੋਏ ਮਨਮੁਖਾਂ ਦਾ ਮਨ ਮਾਇਆ ਦੇ ਪਿਆਰ ਵਿਚ ਇਕ ਥਾਂ ਨਹੀਂ ਟਿਕਦਾ; ਹਰ ਵੇਲੇ ਦਿਨ ਰਾਤ (ਮਾਇਆ ਵਿਚ) ਸੜਦੇ ਰਹਿੰਦੇ ਹਨ, ਅਹੰਕਾਰ ਵਿਚ ਆਪ ਦੁਖੀ ਹੁੰਦੇ ਹਨ, ਹੋਰਨਾਂ ਨੂੰ ਦੁਖੀ ਕਰਦੇ ਹਨ, ਉਹਨਾਂ ਦੇ ਅੰਦਰ ਲੋਭ-ਰੂਪ ਵਡਾ ਹਨੇਰਾ ਹੁੰਦਾ ਹੈ, ਕੋਈ ਮਨੁੱਖ ਉਹਨਾਂ ਦੇ ਨੇੜੇ ਨਹੀਂ ਛੁਕਦਾ; ਉਹ ਆਪਣੇ ਆਪ ਹੀ ਦੁਖੀ ਰਹਿੰਦੇ ਹਨ, ਕਦੇ ਸੁਖੀ ਨਹੀਂ ਹੁੰਦੇ, ਸਦਾ ਜੰਮਣ ਮਰਨ ਦੇ ਗੇੜ ਵਿਚ ਪਏ ਰਹਿੰਦੇ ਹਨ। ਹੇ ਨਾਨਕ! ਜੇ ਉਹ ਗੁਰੂ ਦੇ ਚਰਨਾਂ ਵਿਚ ਚਿੱਤ ਜੋੜਨ, ਤਾਂ ਸੱਚਾ ਹਰੀ ਉਹਨਾਂ ਨੂੰ ਬਖਸ਼ ਲਏ। ੨।

ਪਉੜੀ ॥ ਸੰਤ ਭਗਤ ਪਰਵਾਣੁ, ਜੋ ਪ੍ਰਭੁ ਭਾਇਆ ॥

ਅਰਥ:—ਜੋ ਮਨੁੱਖ ਪ੍ਰਭੂ ਨੂੰ ਪਿਆਰੇ ਹਨ, ਉਹ ਸੰਤ ਹਨ, ਭਗਤ ਹਨ ਉਹੀ ਕਬੂਲ ਹਨ।

ਸੇਈ ਬਿਚਖਣ ਜੰਤ ਜਿਨੀ ਹਰਿ ਧਿਆਇਆ ॥ ਅੰਮ੍ਰਿਤੁ ਨਾਮੁ ਨਿਧਾਨੁ ਭੋਜਨੁ ਖਾਇਆ ॥ ਸੰਤ ਜਨਾ ਕੀ ਧੂਰਿ ਮਸਤਕਿ ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥ ੨੬ ॥ [ਪੰਨਾ ੬੫੨]

ਪਦ ਅਰਥ:—ਬਿਚਖਣ—ਸਿਆਣੇ। ਧਿਆਇਆ—ਸਿਮਰਿਆ ਹੈ। ਭੋਜਨੁ ਖਾਇਆ—ਭਾਵ, ਆਤਮਾ ਦਾ ਆਸਰਾ ਬਣਾਇਆ ਹੈ (ਜਿਵੇਂ ਭੋਜਨ ਸਰੀਰ ਦਾ

ਆਸਰਾ ਹੈ) । ਮਸਤਕਿ—ਮੱਥੇ ਤੇ । ਭਏ ਪੁਨੀਤ—ਪਵਿੱਤ੍ਰ ਹੋ ਗਏ ਹਨ । ਨਾਇਆ—
ਨ੍ਹਾ ਤੇ ਹਨ ।

ਅਰਥ :—ਉਹੋ ਮਨੁੱਖ ਸਿਆਣੇ ਹਨ ਜੋ ਹਰੀ-ਨਾਮ ਸਿਮਰਦੇ ਹਨ, ਆਤਮਕ
ਜੀਵਨ ਦੇਣ ਵਾਲਾ ਨਾਮ ਖ਼ਜ਼ਾਨਾ-ਰੂਪ ਭੋਜਨ ਖਾਂਦੇ ਹਨ, ਤੇ ਸੰਤਾਂ ਦੀ ਚਰਨ-ਪੂਜ਼
ਆਪਣੇ ਮੱਥੇ ਤੇ ਲਾਂਦੇ ਹਨ । ਹੇ ਨਾਨਕ ! (ਇਹੋ ਜਿਹੇ ਮਨੁੱਖ) ਹਰੀ (ਦੇ ਭਜਨ-ਰੂਪ)
ਤੀਰਥ ਤੇ ਨ੍ਹਾਉਂਦੇ ਹਨ ਤੇ ਪਵਿੱਤ੍ਰ ਹੋ ਜਾਂਦੇ ਹਨ । ੨੬ ।

ਸਲੋਕੁ ਮ: ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਮਨਿ ਤਨਿ ਨਾਮਿ
ਸਮਾਇ ॥ ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ
ਪਦਾਰਥੁ ਪਾਇਆ ਚਿੰਤਾ ਫਾਈ ਬਿਲਾਇ ॥

ਪਦ ਅਰਥ :—ਮਨਿ ਤਨਿ—ਮਨ ਨਾਲ ਤੇ ਸਰੀਰ ਨਾਲ । ਨਾਮਿ—ਨਾਮ ਵਿਚ ।
ਨਾਮੋ—ਨਾਮ ਹੀ । ਬਿਲਾਇ ਗਈ—ਦੂਰ ਹੋ ਗਈ ।

ਅਰਥ :—ਜੇ ਮਨੁੱਖ ਸਤਿਗੁਰੂ ਦੇ ਸਨਮੁਖ ਹੈ ਉਸ ਦੇ ਅੰਦਰ ਠੰਢ ਹੈ ਤੇ ਉਹ
ਮਨੋ ਤਨੋ ਨਾਮ ਵਿਚ ਲੀਨ ਰਹਿੰਦੀ ਹੈ; ਉਹ ਨਾਮ ਹੀ ਚਿਤਾਰਦਾ ਹੈ, ਨਾਮ ਹੀ ਪੜ੍ਹਦਾ
ਹੈ ਤੇ ਨਾਮ ਵਿਚ ਹੀ ਬ੍ਰਿਤੀ ਜੋੜੀ ਰੱਖਦਾ ਹੈ; ਨਾਮ (ਰੂਪ) ਸੁੰਦਰ ਵਸਤ ਲੱਭ ਕੇ ਉਸ
ਦੀ ਚਿੰਤਾ ਦੂਰ ਹੋ ਜਾਂਦੀ ਹੈ ।

ਸਤਿਗੁਰਿ ਮਿਲਿਐ ਨਾਮੁ ਉਪਜੈ ਤਿਸਨਾ ਭੁਖ ਸਭ ਜਾਇ ॥
ਨਾਨਕ ਨਾਮੋ ਰਤਿਆ ਨਾਮੋ ਪਲੈ ਪਾਇ ॥ ੧ ॥ [ਪੰਨਾ ੬੫੩]

ਪਦ ਅਰਥ :—ਪਲੈ ਪਾਇ—ਮਿਲਦਾ ਹੈ ।

ਅਰਥ :—ਜੇ ਗੁਰੂ ਮਿਲ ਪਏ ਤਾਂ ਨਾਮ (ਹਿਰਦੇ ਵਿਚ) ਪੁੰਗਰਦਾ ਹੈ, ਤ੍ਰਿਸ਼ਨਾ
ਦੂਰ ਹੋ ਜਾਂਦੀ ਹੈ (ਮਾਇਆ ਦੀ) ਭੁੱਖ ਸਾਰੀ ਦੂਰ ਹੋ ਜਾਂਦੀ ਹੈ । ਹੇ ਨਾਨਕ ! ਨਾਮ
ਵਿਚ ਰੰਗੇ ਜਾਣ ਕਰਕੇ ਨਾਮ ਹੀ (ਹਿਰਦੇ-ਰੂਪ) ਪੱਲੇ ਵਿਚ ਉੱਕਰਿਆ ਜਾਂਦਾ ਹੈ । ੧ ।

ਮ: ੪ ॥ ਸਤਿਗੁਰ ਪੁਰਖਿ ਜਿ ਮਾਰਿਆ ਭ੍ਰਮ ਭ੍ਰਮਿਆ ਘਰੁ ਛੋਡਿ
ਗਇਆ ॥ ਓਸੁ ਪਿਛੈ ਵਜੈ ਫਕੜੀ ਮੁਹੁ ਕਾਲਾ ਆਗੈ ਭਇਆ ॥

ਅਰਥ :—ਜੇ ਮਨੁੱਖ ਗੁਰੂ ਪਰਮੇਸਰ ਵਲੋਂ ਮਾਰਿਆ ਹੋਇਆ ਹੈ (ਭਾਵ, ਜਿਸਨੂੰ
ਰੱਬ ਵਾਲੇ ਪਾਸੇ ਤੋਂ ਉੱਕਾ ਹੀ ਨਫਰਤ ਹੈ) ਉਹ ਭਰਮ ਵਿਚ ਭਟਕਦਾ ਹੋਇਆ ਆਪਣੇ
ਟਿਕਾਣੇ ਤੋਂ ਹਿੱਲ ਜਾਂਦਾ ਹੈ । ਉਸ ਦੇ ਪਿਛੇ ਲੋਕ ਫੱਕੜੀ ਵਜਾਂਦੇ ਹਨ, ਤੇ ਅੱਗੇ (ਜਿਥੇ
ਜਾਂਦਾ ਹੈ) ਮੁਕਾਲਖ ਖੱਟਦਾ ਹੈ ।

ਓਸੁ ਅਰਲੁ ਬਰਲੁ ਮੁਹੁ ਨਿਕਲੈ ਨਿਤ ਝਗੁ ਸੁਟਦਾ ਮੁਆ ॥

ਕਿਆ ਹੋਵੈ ਕਿਸੈ ਹੀ ਦੇ ਕੀਤੇ ਜਾਂ ਧੁਰਿ ਕਿਰਤੁ ਓਸ ਦਾ ਇਹੋ ਜੇਹਾ ਪਇਆ ॥

ਪਦ ਅਰਥ :- ਅਰਲੁ ਬਰਲੁ-ਬਕਵਾਸ । ਝਗੁ ਸੁਟਵਾ-(ਭਾਵ) ਨਿੰਦਾ ਕਰਦਾ । ਕਿਰਤੁ-ਪਿਛਲੀ ਕੀਤੀ ਕਮਾਈ ।

ਅਰਥ :- ਉਸ ਦੇ ਮੂੰਹੋਂ ਨਿਰਾ ਬਕਵਾਸ ਹੀ ਨਿਕਲਦਾ ਹੈ ਉਹ ਸਦਾ ਨਿੰਦਾ ਕਰ ਕੇ ਹੀ ਦੁੱਖੀ ਹੁੰਦਾ ਰਹਿੰਦਾ ਹੈ । ਕਿਸੇ ਦੇ ਭੀ ਕੀਤਿਆਂ ਕੁਝ ਨਹੀਂ ਹੋ ਸਕਦਾ (ਭਾਵ, ਕੋਈ ਉਸ ਨੂੰ ਸੁਖਤ ਨਹੀਂ ਦੇ ਸਕਦਾ), ਕਿਉਂਕਿ ਮੁੱਢ ਤੋਂ (ਕੀਤੇ ਮੰਦੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਹੁਣ ਭੀ) ਇਹੋ ਜਿਹੀ (ਭਾਵ, ਨਿੰਦਾ ਦੀ ਮੰਦੀ) ਕਮਾਈ ਕਰਨੀ ਪਈ ਹੈ ।

ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੂੜੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੈ ਦੇ ਜਨੁ ਨਾਨਕੁ ਆਖਿ ਸੁਣਾਵੈ ॥ ੨ ॥ [ਪੰਨਾ ੬੫੩]

ਅਰਥ :- ਉਹ (ਮਨਮੁਖ) ਜਿਥੇ ਜਾਂਦਾ ਹੈ ਉਥੇ ਹੀ ਝੂਠਾ ਹੁੰਦਾ ਹੈ, ਝੂਠ ਬੋਲਦਾ ਹੈ ਤੇ ਕਿਸੇ ਨੂੰ ਚੰਗਾ ਨਹੀਂ ਲੱਗਦਾ । ਹੇ ਸੰਤ ਜਨੋਂ ! ਪਿਆਰੇ ਮਾਲਕ ਪ੍ਰਭੂ ਦੀ ਵਡਿਆਈ ਵੇਖੋ, ਕਿ ਜਿਹੋ ਜਿਹੀ ਕੋਈ ਕਮਾਈ ਕਰਦਾ ਹੈ, ਉਹੋ ਜਿਹਾ ਉਸ ਨੂੰ ਫਲ ਮਿਲਦਾ ਹੈ । ਇਹ ਸੱਚੀ ਵਿਚਾਰ ਸੱਚੀ ਦਰਗਾਹ ਵਿਚ ਹੁੰਦੀ ਹੈ, ਦਾਸ ਨਾਨਕ ਪਹਿਲਾਂ ਹੀ ਤੁਹਾਨੂੰ ਆਖ ਕੇ ਸੁਣਾ ਰਿਹਾ ਹੈ (ਤਾਂ ਜੁ ਭਲਾ ਬੀਜ ਬੀਜ ਕੇ ਭਲੇ ਫਲ ਦੀ ਆਸ ਹੋ ਸਕੇ) । ੨ ।

ਪਉੜੀ ॥ ਗੁਰਿ ਸਚੈ ਬਧਾ ਬੇਹੁ ਰਖਵਾਲੇ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ ॥ ਗੁਰਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥ ੨੭ ॥ [ਪੰਨਾ ੬੫੩]

ਪਦ ਅਰਥ :- ਬੇਹੁ-ਸਤਸੰਗ-ਰੂਪ ਪਿੰਡ । ਗੁਰਿ-ਗੁਰੂ ਨੇ । ਹਤੇ-ਨਾਸ ਕਰ ਦਿੱਤੇ । ਇਤੇ-ਇਤਨੇ ।

ਅਰਥ :- ਸੱਚੇ ਸਤਿਗੁਰੂ ਨੇ (ਸਤਸੰਗ-ਰੂਪ) ਪਿੰਡ ਵਸਾਇਆ ਹੈ, (ਉਸ ਪਿੰਡ ਲਈ ਸਤਸੰਗੀ) ਰਾਖੇ ਭੀ ਸਤਿਗੁਰੂ ਨੇ ਹੀ ਦਿੱਤੇ ਹਨ, ਜਿਨ੍ਹਾਂ ਦੇ ਮਨ ਗੁਰੂ ਦੇ ਚਰਨਾਂ ਵਿਚ ਜੁੜੇ ਹਨ, ਉਹਨਾਂ ਦੀ ਆਸ ਪੂਰਨ ਹੋ ਗਈ ਹੈ (ਭਾਵ, ਤ੍ਰਿਸ਼ਨਾ ਮਿਟ ਗਈ ਹੈ);

ਦਿਆਲ ਤੇ ਬੇਅੰਤ ਗੁਰੂ ਨੇ ਉਹਨਾਂ ਦੇ ਸਾਰੇ ਪਾਪ ਨਾਸ ਕਰ ਦਿੱਤੇ ਹਨ; ਆਪਣੀ ਮੇਹਰ ਕਰ ਕੇ ਸਤਿਗੁਰੂ ਨੇ ਉਹਨਾਂ ਨੂੰ ਆਪਣਾ ਬਣਾ ਲਿਆ ਹੈ। ਹੇ ਨਾਨਕ ! ਮੈਂ ਸਦਾ ਉਸ ਸਤਿਗੁਰੂ ਤੋਂ ਸਦਕੇ ਹਾਂ, ਜਿਸ ਵਿਚ ਇਤਨੇ ਗੁਣ ਹਨ। ੨੭।

ਸਲੋਕ ਮ: ੧ ॥ ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਨਿਬੜਿਆ ਹੰਢਹਿ ਜੀਅ ਕਮਾਦੇ ॥ ੧ ॥ [ਪੰਨਾ ੬੫੩]

ਪਦ ਅਰਥ :-ਰਜਾਇ-ਰਜਾ ਵਿਚ। ਪਾਇ-ਪਾਈਦਾ ਹੈ। ਪਾਂਡੇ-ਹੇ ਪੰਡਿਤ ! ਹੰਢਹਿ-ਫਿਰਦੇ ਹਨ। ਜੀਅ-ਜੀਵ।

ਅਰਥ :-ਹੇ ਪੰਡਿਤ ! ਐਸ ਵੇਲੇ (ਭੁਰਿਆਂ) ਕੁਝ ਨਹੀਂ ਬਣਦਾ; ਪ੍ਰਭੂ ਦੀ ਰਜਾ ਵਿਚ (ਆਪਣੇ ਹੀ ਪਿਛਲੇ ਕੀਤੇ ਅਨੁਸਾਰ) ਲਿਖਿਆ (ਲੇਖ) ਪਾਈਦਾ ਹੈ; ਜਦੋਂ ਪ੍ਰਭੂ ਦਾ ਹੁਕਮ ਹੋਇਆ ਤਦੋਂ ਇਹ ਫੈਸਲਾ ਹੋਇਆ ਤੇ (ਉਸ ਲੇਖ-ਅਨੁਸਾਰ) ਜੀਵ (ਕਰਮ) ਕਮਾਂਦੇ ਫਿਰਦੇ ਹਨ। ੧।

ਮ: ੨ ॥ ਨਕਿ ਨਥ ਖਸਮ ਹਥਿ ਕਿਰਤੁ ਧਕੇ ਦੇ ॥ ਜਹਾ ਦਾਣੇ ਤਹਾਂ ਖਾਣੇ ਨਾਨਕਾ ਸਚੁ ਹੈ ॥ ੨ ॥ [ਪੰਨਾ ੬੫੩]

ਪਦ ਅਰਥ :-ਨਕਿ-ਨੱਕ ਵਿਚ। ਹਥਿ-ਹੱਥ ਵਿਚ। ਦੇ-ਦੇਂਦਾ ਹੈ।

ਅਰਥ :-ਹੇ ਨਾਨਕ ! ਜੀਵ ਦੇ ਨੱਕ ਵਿਚ (ਰਜਾ ਦੀ) ਨੱਥ (ਨਕੇਲ) ਹੈ ਜੋ ਖਸਮ ਪ੍ਰਭੂ ਦੇ (ਆਪਣੇ) ਹੱਥ ਵਿਚ ਹੈ, ਪਿਛਲੇ ਕੀਤੇ ਹੋਏ ਕੰਮਾਂ ਅਨੁਸਾਰ ਬਣਿਆ ਸੁਭਾਉ ਹੁਣ ਧੱਕ ਕੇ ਚਲਾ ਰਿਹਾ ਹੈ। ਸੱਚ ਇਹ ਹੈ ਕਿ ਜਿਥੇ ਜੀਵ ਦਾ ਦਾਣਾ-ਪਾਣੀ ਹੁੰਦਾ ਹੈ, ਉਥੇ ਖਾਣਾ ਪੈਂਦਾ ਹੈ। ੨।

ਪਉੜੀ ॥ ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਪ੍ਰਤਿ-ਪਾਲਿਓਨੁ ॥ ਦਾਸ ਰਖੇ ਕੀਠਿ ਲਾਇ ਨਦਰਿ ਨਿਹਾਲਿਓਨੁ ॥ ਨਾਨਕ ਭਗਤਾ ਸਦਾ ਅਨੇਦੁ ਭਾਉ ਦੂਜਾ ਜਾਲਿਓਨੁ ॥ ੨੮ ॥ [ਪੰਨਾ ੬੫੩]

ਪਦ ਅਰਥ :-ਬਹਾਲੀਓਨੁ-ਉਸ ਪ੍ਰਭੂ ਨੇ ਆਪ ਕਾਇਮ ਕੀਤੀਆਂ ਹਨ। ਘਾਲਿਓਨੁ-ਉਸ (ਹਰੀ) ਨੇ ਨਾਸ ਕੀਤਾ ਹੈ। ਪ੍ਰਤਿਪਾਲਿਓਨੁ-ਉਸ ਨੇ (ਹਰੇਕ ਜੀਵ ਨੂੰ) ਪਾਲਿਆ ਹੈ। ਨਿਹਾਲਿਓਨੁ-ਉਸ ਨੇ ਵੇਖਿਆ ਹੈ। ਜਾਲਿਓਨੁ-ਉਸ ਨੇ ਸਾੜਿਆ ਹੈ।

ਅਰਥ :-ਪ੍ਰਭੂ ਨੇ ਆਪ ਹੀ ਸਾਰੀਆਂ (ਜਗਤ-) ਵਿਓਂਤਾਂ ਬਣਾ ਕੇ ਕਾਇਮ

ਕੀਤੀਆਂ ਹਨ; ਆਪ ਹੀ ਸੰਸਾਰ ਦੀ ਰਚਨਾ ਰਚ ਕੇ ਆਪ ਹੀ ਨਾਸ ਕਰਦਾ ਹੈ; ਆਪ ਹੀ ਜੀਵਾਂ ਨੂੰ ਪੈਦਾ ਕਰਦਾ ਹੈ ਤੇ ਆਪੇ ਹੀ ਪਾਲਦਾ ਹੈ; ਆਪੇ ਹੀ ਆਪਣੇ ਸੇਵਕਾਂ ਨੂੰ ਗਲ ਲਾ ਕੇ ਰੱਖਦਾ ਹੈ, ਆਪ ਹੀ ਮੋਹਰ ਦੀ ਨਜ਼ਰ ਨਾਲ ਵੇਖਦਾ ਹੈ। ਹੇ ਨਾਨਕ ! ਭਗਤਾਂ ਨੂੰ ਸਦਾ ਪ੍ਰਸੰਨਤਾ ਰਹਿੰਦੀ ਹੈ, (ਕਿਉਂਕਿ) ਉਹਨਾਂ ਦਾ ਮਾਇਆ ਦਾ ਪਿਆਰ ਉਸ ਪ੍ਰਭੂ ਨੇ ਆਪ ਸਾੜ ਦਿੱਤਾ ਹੈ। ੨੮।

ਸਲੋਕੁ ਮ: ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਮਨਿ ਇਕ ਚਿਤਿ ਭਾਇ॥ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ॥

ਪਦ ਅਰਥ :—ਇਕ ਮਨ—ਇਕ ਮਨ ਨਾਲ। ਇਕ ਚਿਤਿ—ਇਕ ਚਿੱਤ ਨਾਲ। ਭਾਇ—ਪ੍ਰੇਮ ਨਾਲ। ਦੇਇ—ਦੇਂਦਾ ਹੈ।

ਅਰਥ :—ਹੇ ਮਨ! ਪਿਆਰ ਨਾਲ ਇਕਾਗ੍ਰ ਚਿੱਤ ਹੋ ਕੇ ਹਰੀ ਦਾ ਸਿਮਰਨ ਕਰ; ਹਰੀ ਵਿਚ ਇਹ ਸਦਾ ਲਈ ਗੁਣ ਹਨ ਕਿ ਦਾਤ ਬਖਸ਼ ਕੇ ਪਛੁਤਾਉਂਦਾ ਨਹੀਂ।

ਹਉ ਹਰਿ ਕੈ ਸਦ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ [ਪੰਨਾ ੬੫੩]

ਅਰਥ :—ਮੈਂ ਹਰੀ ਤੋਂ ਸਦਾ ਕੁਰਬਾਨ ਹਾਂ, ਜਿਸ ਦੀ ਸੇਵਾ ਕੀਤੀਆਂ ਸੁਖ ਮਿਲਦਾ ਹੈ; ਹੇ ਨਾਨਕ ! ਗੁਰਮੁਖ ਜਨ ਅਹੰਕਾਰ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸਾੜ ਕੇ ਹਰੀ ਵਿਚ ਮਿਲੇ ਰਹਿੰਦੇ ਹਨ। ੧।

ਮ: ੩ ॥ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ॥ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥

ਪਦ ਅਰਥ :—ਲਾਇਅਨ—ਲਾਏ ਹਨ ਉਸ (ਹਰੀ) ਨੇ। ਸਾਰ—ਸੰਭਾਲ।

ਅਰਥ :—ਹਰੀ ਨੇ ਆਪ ਹੀ ਮਨੁੱਖਾਂ ਨੂੰ ਸੇਵਾ ਵਿਚ ਲਾਇਆ ਹੈ, ਆਪ ਹੀ ਬਖਸ਼ ਕਰਦਾ ਹੈ, ਆਪ ਹੀ ਸਭਨਾਂ ਦਾ ਮਾਂ ਪਿਉ ਹੈ ਤੇ ਆਪ ਹੀ ਸਭ ਦੀ ਸੰਭਾਲ ਕਰਦਾ ਹੈ।

ਨਾਨਕ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥ ੨ ॥ [ਪੰਨਾ ੬੫੩]

ਅਰਥ :—ਹੇ ਨਾਨਕ ! ਜੇ ਮਨੁੱਖ ਨਾਮ ਜਪਦੇ ਹਨ, ਉਹ ਆਪਣੇ ਟਿਕਾਣੇ ਤੇ ਟਿਕੇ ਹੁੰਦੇ ਹਨ, ਹਰੇਕ ਜੁਗ ਵਿਚ ਉਹਨਾਂ ਦੀ ਸੋਭਾ ਹੁੰਦੀ ਹੈ। ੨।

ਪਉੜੀ ॥ ਤੂ ਕਰਣ ਕਾਰਣ ਸਮਰਥੁ ਹਰਿ ਕਰਤੇ ਮੈ ਤੁਝ ਬਿਨੁ ਅਵਰੁ ਨ ਕੋਈ ॥ ਤੁਧੁ ਆਪੇ ਸਿਸਟਿ ਸਿਰਜੀਆ ਆਪੇ ਫੁਨਿ ਗੋਈ ॥

ਪਦ ਅਰਥ :—ਗੋਈ—ਨਾਸ ਕੀਤੀ ਹੈ ।

ਅਰਥ :—ਹੇ ਕਰਤਾਰ ! ਤੂੰ ਸਾਰੀ ਕੁਦਰਤਿ ਨੂੰ ਰਚਣ-ਜੋਗਾ ਹੈ; ਤੇਰੇ ਬਿਨਾ ਤੇਰੇ ਜੇਡਾ ਕੋਈ ਹੋਰ ਨਹੀਂ ਮੈਨੂੰ ਦਿੱਸਦਾ; ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ ।

ਸਭੁ ਇਕੋ ਸਬਦੁ ਵਰਤਦਾ ਜੋ ਕਰੇ ਸੁ ਹੋਈ ॥ ਵਡਿਆਈ ਗੁਰਮੁਖਿ
ਦੇਇ ਪ੍ਰਭੁ ਹਰਿ ਪਾਵੈ ਸੋਈ ॥

ਪਦ ਅਰਥ :—ਸਬਦੁ—ਹੁਕਮ । ਸਭੁ—ਹਰ ਥਾਂ ।

ਅਰਥ :—ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ । ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ ।

ਗੁਰਮੁਖਿ ਨਾਨਕ ਆਰਾਧਿਆ ਸਭਿ ਆਖਹੁ ਧੰਨੁ ਧੰਨੁ ਧੰਨੁ ਗੁਰ
ਸੋਈ ॥ ੨੯ ॥ ੧ ॥ ਸੁਧੁ ॥ [ਪੰਨਾ ੬੫੩]

ਪਦ ਅਰਥ :—ਸਭਿ—ਸਾਰੇ ।

ਅਰਥ :—ਹੇ ਨਾਨਕ ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ !) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ । ੨੯ । ੧ । ਸੁਧੁ ।

—o—

੧ ਓ ਸਤਿਗੁਰ ਪ੍ਰਸਾਦਿ ॥

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧

ਬੁਤ ਪੂਜਿ ਪੂਜਿ ਹਿੰਦੂ ਮੂਏ, ਤੁਰਕ ਮੂਏ ਸਿਰੁ ਨਾਈ ॥ ਓਇ ਲੇ
ਜਾਰੇ, ਓਇ ਲੇ ਗਾਡੇ, ਤੇਰੀ ਗਤਿ ਦੁਹੁ ਨਾ ਪਾਈ ॥ ੧ ॥ ਮਨ ਰੇ, ਸੰਸਾਰੁ
ਅੰਧ ਗਹੇਰਾ ॥ ਚਹੁ ਦਿਸ ਪਸਰਿਓ ਹੈ, ਜਮ ਜੇਵਰਾ ॥੧॥ ਰਹਾਉ ॥
ਕਬਿਤ ਪੜੇ ਪੜਿ ਕਬਿਤਾ ਮੂਏ, ਕਪੜ ਕੇਦਾਰੈ ਜਾਈ ॥ ਜਟਾ ਧਾਰਿ
ਧਾਰਿ ਜੋਗੀ ਮੂਏ, ਤੇਰੀ ਗਤਿ ਇਨਹਿ ਨ ਪਾਈ ॥੨॥ ਦਰਬੁ ਸੰਚਿ ਸੰਚਿ
ਰਾਜੇ ਮੂਏ, ਗਡਿ ਲੇ ਕੰਚਨ ਭਾਰੀ ॥ ਬੇਦ ਪੜੇ ਪੜਿ ਪੀਡਿਤ ਮੂਏ, ਰੂਪੁ

ਦੇਖਿ ਦੇਖਿ ਨਾਰੀ ॥ ੩ ॥ ਰਾਮ ਨਾਮ ਬਿਨੁ ਸਭੈ ਬਿਗੂਤੇ, ਦੇਖਹੁ ਨਿਰਖਿ
ਸਰੀਰਾ ॥ ਹਰਿ ਕੇ ਨਾਮੁ ਬਿਨੁ ਕਿਨਿ ਗਤਿ ਪਾਈ, ਕਹਿ ਉਪਦੇਸੁ ਕਬੀਰਾ
॥੪॥੧॥ [ਪੰਨਾ ੬੫੪]

ਪਦ ਅਰਥ:—ਮੁਏ—ਮਰ ਗਏ, ਖਪ ਗਏ, ਖੁਆਰ ਹੋਏ, ਜੀਵਨ ਵਿਅਰਥ ਗਵਾ
ਗਏ। ਨਾਈ—ਨਿਵਾ ਨਿਵਾ ਕੇ, ਪੱਛਮ ਵਲ ਸਜਦੇ ਕਰ ਕਰ ਕੇ, ਹੱਥ ਨੂੰ ਕਾਹਬੇ ਵਿਚ
ਹੀ ਸਮਝ ਕੇ। ਓਇ—ਉਹਨਾਂ (ਹਿੰਦੂਆਂ) ਨੇ। ਲੇ—ਲੈ ਕੇ, (ਆਪਣੇ ਮੁਰਦੇ) ਲੈ ਕੇ।
ਜਾਰੇ—ਸਾੜ ਦਿੱਤੇ। ਗਾਡੇ—ਦੱਬ ਦਿੱਤੇ। ਗਤਿ—[skt. ਗਤਿ—1. condition, state
2. knowledge, wisdom] ੧. ਹਾਲਤ ੨. ਉੱਚੀ ਆਤਮਕ ਅਵਸਥਾ। ਦੁਹੂ—
ਨਾਹ ਹਿੰਦੂਆਂ ਤੇ ਨਾਹ ਮੁਸਲਮਾਨਾਂ। ੧।

ਰਾਹੇਰਾ—ਗਹਿਰਾ, ਡੂੰਘਾ (ਖਾਤਾ)। ਅੰਧ—ਅੰਨ੍ਹਾ। ਦਿਸ—ਪਾਸਾ, ਤਰਫ। ਜੇਵਰਾ
—ਜੇਵਰੀ, ਰੱਸੀ, ਫਾਹੀ। ਰਹਾਉ।

ਕਥਿਤ—ਕਵਿਤਾ। ਕਥਿਤਾ—ਕਵੀ ਲੋਕ। ਕਪੜ—ਕਾਪੜੀ ਫਿਰਕੇ ਦੇ ਲੋਕ,
ਲੀਰਾਂ ਦੀ ਗੋਦੜੀ ਪਹਿਨਣ ਵਾਲੇ। ਕੇਦਾਰਾ—ਹਿਮਾਲੇ ਪਰਬਤ ਵਿਚ ਇਕ ਹਿੰਦੂ
ਤੀਰਥ, ਰਿਆਸਤ ਗੜਵਾਲ (ਯੂ. ਪੀ.) ਵਿਚ, ਰੁਦ੍ਰ ਹਿਮਾਲੇ ਦੀ ਬਰਫਾਨੀ ਧਾਰਾ ਵਿਚ
ਮਹਾ ਪੰਥ ਦੀ ਚੋਟੀ ਹੇਠ ਇਕ ਟਿੱਲੇ ਉੱਤੇ। ਇੱਥੇ ਸਦਾ-ਸ਼ਿਵ ਦਾ ਮੰਦਰ ਹੈ, ਜਿਸ ਵਿਚ
ਬੌਟੇ ਦੀ ਸ਼ਕਲ ਦਾ ਮਹਾਂਦੇਵ ਹੈ। ਪਾਂਡਵਾਂ ਤੋਂ ਹਾਰ ਖਾ ਕੇ ਸ਼ਿਵ ਜੀ ਇੱਥੇ ਬੌਟੇ ਦੀ
ਸ਼ਕਲ ਵਿਚ ਆਏ। ਇਨਹਿ—ਇਹਨਾਂ ਲੋਕਾਂ ਭੀ। ੨।

ਦਰਬੁ—[ਫ਼ਕ੍ਯ] ਧਨ। ਸੰਚਿ—ਇਕੱਠਾ ਕਰ ਕੇ। ਗਤਿ ਲੇ—ਦੱਬ ਰੱਖੇ। ਕੰਚਨ
ਭਾਰੀ—ਸੋਨੇ ਦੇ ਭਾਰ, ਸੋਨੇ ਦੇ ਵੇਰ। ਨਾਰੀ—ਨਾਰੀਆਂ। ੩।

ਬਿਗੂਤੇ—ਖੁਆਰ ਹੋਏ। ਨਿਰਖ—[skt. ਨਿਰੀਕ੍ਯ] ਗਹੁ ਨਾਲ ਤੱਕ ਕੇ, ਨਿਰਨਾ
ਕਰ ਕੇ। ਸਰੀਰਾ—ਸਰੀਰ ਵਿਚ, ਆਪਣੇ ਅੰਦਰ। ਗਤਿ—ਉੱਚੀ ਆਤਮਕ ਅਵਸਥਾ,
ਗਿਆਨ, ਸਮਝ। ੪।

ਅਰਥ:—ਹੇ ਮੇਰੇ ਮਨ ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ
ਇਕ ਹਨੇਰਾ ਖਾਤਾ ਬਣਿਆ ਪਿਆ ਹੈ, ਅਤੇ ਚੋਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ
ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ
ਅਗਿਆਨਤਾ ਵਿਚ ਫਸਦੇ ਜਾਣ)। ੧। ਰਹਾਉ।

ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖੁਆਰ ਹੋ ਰਹੇ ਹਨ, ਮੁਸਲਮਾਨ (ਰੱਬ
ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ, ਹਿੰਦੂਆਂ ਨੇ ਆਪਣੇ ਮੁਰਦੇ
ਸਾੜ ਦਿੱਤੇ ਤੇ ਮੁਸਲਮਾਨਾਂ ਨੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ

ਹੈ) । (ਹੇ ਪ੍ਰਭੂ !) ਤੂੰ ਕਿਹੋ ਜਿਹਾ ਹੈਂ ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ । ੧।

(ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ; ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ । (ਹੇ ਪ੍ਰਭੂ !) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ । ੨ ।

ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖਜ਼ਾਨੇ) ਧਰਤੀ ਵਿਚ ਢੱਬ ਰੱਖੇ, ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ । ੩।

ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖੁਆਰ ਹੋ ਰਹੇ ਹਨ । ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ । ੪। ੧।

ਸ਼ਬਦ ਦਾ ਭਾਵ :- ਸਿਮਰਨ ਤੋਂ ਬਿਨਾ ਜੀਵਨ ਵਿਅਰਥ ਹੈ । ਸਿਮਰਨ-ਹੀਨ ਬੰਦਿਆਂ ਲਈ ਇਹ ਜਗਤ ਇਕ ਅੰਨ੍ਹਾ ਖਾਤਾ ਹੈ, ਉਹਨਾਂ ਦੇ ਕਰਮ ਉਹਨਾਂ ਵਾਸਤੇ ਹੋਰ ਹੋਰ ਫਾਹੀ ਦਾ ਕੰਮ ਕਰਦੇ ਹਨ ।

ਜ਼ਬ ਜਰੀਐ ਤਬ ਹੋਇ ਭਸਮ ਤਨੁ, ਰਹੈ ਕਿਰਮ ਦਲ ਖਾਈ॥ ਕਾਚੀ ਗਾਗਰਿ ਨੀਰੁ ਪਰਤੁ ਹੈ, ਇਆ ਤਨ ਕੀ ਇਹੈ ਬਡਾਈ॥ ੧॥ ਕਾਹੇ ਭਈਆ ਫਿਰਤੈ ਫੂਲਿਆ ਫੂਲਿਆ॥ ਜਬ ਦਸ ਮਾਸ ਉਰਧ ਮੁਖ ਰਹਤਾ, ਸੋ ਦਿਨੁ ਕੈਸੇ ਭੂਲਿਆ॥ ੧॥ ਰਹਾਉ॥ ਜਿਉ ਮਧੁ ਮਾਖੀ, ਤਿਉ ਸਠੌਰਿ ਰਸੁ ਜੋਰਿ ਜੋਰਿ ਧਨੁ ਕੀਆ॥ ਮਰਤੀ ਬਾਰ ਲੇਹੁ ਲੇਹੁ ਕਰੀਐ, ਭੂਤੁ ਰਹਨ ਕਿਉ ਦੀਆ॥ ੨॥ ਦੇਹੁਰੀ ਲਉ, ਬਰੀ ਨਾਰਿ ਸੰਗਿ ਭਈ, ਆਗੈ ਸਜਨ ਸੁਹੇਲਾ॥ ਮਰਘਟ ਲਉ, ਸਭੁ ਲੋਗੁ ਕੁਟੰਬੁ ਭਇਓ, ਆਗੈ ਹੰਸੁ ਅਕੇਲਾ॥ ੩॥ ਕਹਤੁ ਕਬੀਰ, ਸੁਨਹੁ ਰੇ ਪ੍ਰਾਨੀ, ਪਰੇ ਕਾਲ ਗ੍ਰਸ ਕੂਆ॥ ਝੂਠੀ ਮਾਇਆ ਆਪੁ ਬੰਧਾਇਆ, ਜਿਉ ਨਲਨੀ ਭ੍ਰਮਿ ਸੂਆ॥ ੪॥ ੨॥ [ਪੰਨਾ ੬੫੪]

ਪਦ ਅਰਥ :- ਜਰੀਐ—ਜਾਰੀਐ, ਸਾੜੀਦਾ ਹੈ। ਭਸਮ—ਸੁਆਹ। ਤਨੁ—ਸਰੀਰ। ਰਹੈ—(ਜੇ ਕਬਰ ਵਿਚ) ਟਿਕਿਆ ਰਹੇ। ਕਿਰਮ—ਕੀੜੇ। ਖਾਈ—ਖਾ ਜਾਂਦਾ ਹੈ। ਗਾਗਰਿ

ਘੜੇ ਵਿਚ । ਨੀਰੁ-ਪਾਣੀ । ਪਰਤੁ ਹੈ-ਪੈਂਦਾ ਹੈ (ਤੇ ਨਿਕਲ ਜਾਂਦਾ ਹੈ) । ਇਹੈ-ਇਹ ਹੀ । ਬਡਾਈ-ਮਹੱਤਤਾ, ਮਾਣ, ਫਖਰ । ੧।

ਫੁਲਿਆ ਫੁਲਿਆ-ਹੰਕਾਰ ਵਿਚ ਮੱਤਾ ਹੋਇਆ । ਮਾਸ-ਮਹੀਨੇ । ਉਰਧ ਮੁਖ-ਮੂੰਹ-ਭਾਰ, ਉਲਟਾ । ਸੋ ਦਿਨੁ-ਉਹ ਸਮਾ । ੧ । ਰਹਾਉ ।

ਮਧੁ-ਸ਼ਹਿਦ । ਸਠੋਰਿ-ਸਠੋਰ ਨੇ [skt. शठ-A rogue : a fool] ਮੂਰਖ ਨੇ, ਠੱਗ ਨੇ । ਜਿਉ...ਕੀਆ-ਜਿਉ ਮਾਖੀ ਰਸੁ ਜੋਰਿ ਜੋਰਿ ਮਧੁ ਕੀਆ, ਤਿਉ ਸਠੋਰਿ ਜੋਰਿ ਜੋਰਿ ਧਨੁ ਕੀਆ, ਜਿਵੇਂ ਮੱਖੀ ਨੇ ਫੁੱਲਾਂ ਦਾ ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕੀਤਾ (ਤੇ ਲੈ ਗਏ ਹੋਰ ਲੋਕ), ਤਿਵੇਂ ਮੂਰਖ ਨੇ ਸਰਫੇ ਨਾਲ ਧਨ ਜੋੜਿਆ । ਲੇਹੁ ਲੇਹੁ-ਲਉ, ਲੈ ਚੱਲੋ । ਫੂਤੁ-ਗੁਜ਼ਰ ਚੁਕਿਆ ਪ੍ਰਾਣੀ, ਮੁਰਦਾ । ੨।

ਦੇਹੁਰੀ-ਘਰ ਦੀ ਬਾਹਰਲੀ ਦਲੀਜ਼ । ਲਉ-ਤੱਕ । ਬਰੀ ਨਾਰਿ-ਵਹੁਟੀ । ਸੰਗਿ ਭਈ-ਨਾਲ ਹੋਈ, ਨਾਲ ਗਈ । ਮਰਘਟ-ਮਸਾਣ । ਕੁਟੰਬੁ-ਪਰਵਾਰ । ਹੰਸੁ-ਆਤਮਾ । ੩ ।

ਕੂਆ-ਖੂਹ । ਕਾਲ ਗ੍ਰਸ ਕੂਆ-ਉਸ ਖੂਹ ਵਿਚ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ । ਆਪੁ-ਆਪਣੇ ਆਪ ਨੂੰ । ਨਲਨੀ-ਤੋਤੇ ਨੂੰ ਫੜਨ ਲਈ ਬਣਾਈ ਹੋਈ ਨਲਕੀ । ਭ੍ਰਮਿ-ਭਰਮ ਵਿਚ, ਡਰ ਵਿਚ, ਭੁੱਬਣ ਦੇ ਡਰ ਵਿਚ । ਸੁਆ-ਤੋਤਾ । ੪ ।

ਅਰਥ :- (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ । (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ, ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਹੜਾ ਕੱਚੇ ਘੜੇ ਦਾ) । ੧।

ਹੋ ਭਾਈ ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ ? ਰਹਾਉ ।

ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫੇ ਫਰ ਕਰ ਕੇ ਧਨ ਜੋੜਿਆ (ਪਰ ਆਖਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ । ੨ ।

ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ

ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ । ੩ ।

ਕਬੀਰ ਆਖਦਾ ਹੈ—ਹੇ ਬੰਦੇ ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵਸਥਾ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੌਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੜੇ ਰੱਖਦਾ ਹੈ (ਨੋਟ—ਨਲਨੀ ਨਾਲ ਚੰਬੜਨਾ ਤੌਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) । ੪ । ੨ ।

ਸ਼ਬਦ ਦਾ ਭਾਵ :—ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ । ਮਾਇਆ ਦਾ ਮੌਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੌਤਾ ਬਿਗਾਨੀ ਕੈਦ ਵਿਚ ਫਸਦਾ ਹੈ ।

ਬੇਦ ਪੁਰਾਨ ਸਭੈ ਮਤ ਸੁਨਿ ਕੈ, ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ, ਉਠਿ ਪੰਡਿਤ ਪੈ ਚਲੇ ਨਿਰਾਸਾ ॥ ੧ ॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ, ਕੰਦ ਮੂਲੁ ਚੁਨਿ ਖਾਇਆ ॥ ਨਾਦੀ ਬੇਦੀ ਸਬਦੀ ਮੋਨੀ, ਜਮ ਕੇ ਪਟੈ ਲਿਖਾਇਆ ॥ ੨ ॥ ਭਗਤਿ ਨਾਰਦੀ ਰਿਦੈ ਨ ਆਈ, ਕਾਛਿ ਕੂਛਿ ਤਨੁ ਦੀਨਾ ॥ ਰਾਗੁ ਰਾਗਨੀ ਡਿੰਭ ਹੋਇ ਬੈਠਾ, ਉਨਿ ਹਰਿ ਪਹਿ ਕਿਆ ਲੀਨਾ ॥ ੩ ॥ ਪਰਿਓ ਕਾਲੁ ਸਭੈ ਜਗ ਉਪਰਿ, ਮਾਹਿ ਲਿਖੇ ਭ੍ਰਮ ਗਿਆਨੀ ॥ ਕਹੁ ਕਬੀਰ ਜਨ ਭਏ ਖਾਲਸੇ, ਪ੍ਰੇਮ ਭਗਤਿ ਜਿਹ ਜਾਨੀ ॥ ੪ ॥ ੩ ॥ [ਪੰਨਾ ੬੫੪]

ਪਦ ਅਰਥ :—ਕਰੀ—(ਜਿਨ੍ਹਾਂ ਸਿਆਣੇ ਲੋਕਾਂ ਨੇ) ਕੀਤੀ । ਕਰਮ—ਕਰਮ-ਕਾਂਡਾ ਗ੍ਰਸਤ—ਘ੍ਰਸੇ ਹੋਏ । ਕਾਲ ਗ੍ਰਸਤ—ਮੌਤ ਦੇ ਡਰ ਵਿਚ ਘ੍ਰਸੇ ਹੋਏ । ਪੈ—ਭੀ । ਨਿਰਾਸਾ—ਆਸ ਪੂਰੀ ਹੋਣ ਤੋਂ ਬਿਨਾ ਹੀ । ੧ ।

ਸਰਿਓ ਨ—ਸਿਰੇ ਨਾਹ ਚੜ੍ਹਿਆ । ਰਹਾਉ ।

ਬਨ ਖੰਡ—ਜੰਗਲਾਂ ਵਿਚ । ਜਾਇ—ਜਾ ਕੇ । ਕੰਦ ਮੂਲੁ—ਗਾਜਰ ਮੂਲੀ ਆਦਿਕ । ਨਾਦੀ—ਜੋਗੀ । ਬੇਦੀ—ਕਰਮ-ਕਾਂਡੀ । ਸਬਦੀ—‘ਅਲੱਖ’ ਆਖਣ ਵਾਲੇ ਦੱਤ ਮਤ ਦੇ ਜੋਗੀ । ਮੋਨੀ—ਚੁੱਪ ਸਾਧਣ ਵਾਲੇ, ਸਮਾਧੀ ਵਿਚ ਟਿਕਣ ਵਾਲੇ । ਪਟੈ—ਲਿਖੇ ਵਿਚ । ੨ ।

ਭਗਤਿ ਨਾਰਦੀ—ਪ੍ਰੇਮ-ਭਗਤੀ । ਤਨੁ ਕਾਛਿ ਕੂਛਿ ਦੀਨਾ—ਸਰੀਰ ਨੂੰ ਸ਼ਿੰਗਾਰ ਲਿਆ, ਸਰੀਰ ਉੱਤੇ ਚੱਕਰ ਆਦਿਕ ਬਣਾ ਲਏ । ਡਿੰਭ—ਪਖੰਡ । ਉਨਿ—ਉਸ

ਅਜਿਹੇ ਮਨੁੱਖ ਨੇ । ੩ ।

ਮਾਹਿ—ਵਿਚੇ ਹੀ । ਭ੍ਰਮ ਗਿਆਨੀ—ਭਰਮੀ ਗਿਆਨੀ । ਖਾਲਸੇ—ਆਜ਼ਾਦ ।
ਜਿਹ—ਜਿਨ੍ਹਾਂ ਨੇ । ੪ ।

ਅਰਥ :-ਹੇ ਮਨ ! ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ, ਤੈਥੋਂ
ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ । ੧ । ਰਹਾਉ ।

ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-
ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੋਰੇਗਾ), ਉਹ
ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ । ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ
ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) । ੧ ।

ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ
ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ; ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ
ਜੋਗੀ, ਮੋਨਧਾਰੀ—ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ
ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) । ੨ ।

ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ
ਹਨ, ਪਰ ਪ੍ਰੇਮ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ, ਜੋ ਰਾਗ ਰਾਗਨੀਆਂ
ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ
ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ । ੩ ।

ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ
ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ) ।
ਹੇ ਕਬੀਰ ! ਆਖ—ਜਿਨ੍ਹਾਂ ਮਨੁੱਖਾਂ ਨੇ ਪ੍ਰੇਮ-ਭਗਤੀ ਕਰਨੀ ਸਮਝ ਲਈ ਹੈ ਉਹ (ਮੌਤ
ਦੇ ਸਹਿਮ ਤੋਂ) ਆਜ਼ਾਦ ਹੋ ਗਏ ਹਨ । ੪।੩।

ਸ਼ਬਦ ਦਾ ਭਾਵ :-ਪਰਮਾਤਮਾ ਦਾ ਭਜਨ ਹੀ ਮਨੁੱਖ ਦੇ ਕਰਨ-ਜੋਗ ਕੰਮ ਹੈ ।
ਇਹੀ ਮੌਤ ਦੇ ਸਹਿਮ ਤੋਂ ਬਚਾਂਦਾ ਹੈ । ਕਰਮ-ਕਾਂਡ, ਜੋਗ, ਤਪ ਆਦਿਕ ਸਿਮਰਨ ਦੇ
ਟਾਕਰੇ ਤੇ ਤੁੱਛ ਹਨ ।

ਘਰੁ ੨ ॥ ਦੁਇ ਦੁਇ ਲੋਚਨ ਪੇਖਾ ॥ ਹਉ ਹਰਿ ਬਿਨੁ ਅਉਰੁ ਨ
ਦੇਖਾ ॥ ਨੈਨ ਰਹੇ ਰੰਗੁ ਲਾਈ ॥ ਅਬ ਬੇ ਗਲ ਕਹਨੁ ਨਾ ਜਾਈ ॥੧॥ ਹਮਰਾ
ਭਰਮੁ ਗਇਆ ਭਉ ਭਾਗਾ ॥ ਜਬ ਰਾਮ ਨਾਮ ਚਿਤੁ ਲਾਗਾ ॥੧॥ ਰਹਾਉ ॥
ਬਾਜੀਗਰ ਡੰਕ ਬਜਾਈ ॥ ਸਭ ਖਲਕ ਤਮਾਸੇ ਆਈ ॥ ਬਾਜੀਗਰ ਸਾਂਗ

ਸਕੇਲਾ ॥ ਅਪਨੇ ਰੰਗਿ ਰਵੈ ਅਕੇਲਾ ॥ ੨ ॥ ਕਬਨੀ ਕਹਿ ਭਰਮੁ ਨ
ਜਾਈ ॥ ਸਭ ਕਥਿ ਕਥਿ ਰਹੀ ਲੁਕਾਈ ॥ ਜਾ ਕਉ ਗੁਰਮੁਖਿ ਆਪਿ
ਬੁਝਾਈ ॥ ਤਾ ਕੇ ਹਿਰਦੈ ਰਹਿਆ ਸਮਾਈ ॥ ੩ ॥ ਗੁਰੁ ਕਿੰਚਤ ਕਿਰਪਾ
ਕੀਨੀ ॥ ਸਭੁ ਤਨੁ ਮਨੁ ਦੇਹ ਹਰਿ ਲੀਨੀ ॥ ਕਹਿ ਕਬੀਰ ਰੰਗਿ ਰਾਤਾ ॥
ਮਿਲਿਓ ਜਗਜੀਵਨ ਦਾਤਾ ॥ ੪ ॥ [ਪੰਨਾ ੬੫੫]

ਪਦ ਅਰਥ :- ਦੁਇ ਦੁਇ ਲੋਚਨ-ਦੁਹੀਂ ਦੁਹੀਂ ਅੱਖੀਂ, (ਭਾਵ, ਚੰਗੀ, ਤਰ੍ਹਾਂ
ਅੱਖਾਂ ਖੋਲ੍ਹ ਕੇ, ਗੁਰੁ ਨਾਲ) । ਪੇਖਾ-ਪੇਖਾਂ, ਮੈਂ ਵੇਖਦਾ ਹਾਂ । ਹਉ-ਮੈਂ । ਅਉਰੁ-ਕੋਈ
ਹੋਰ, ਕਿਸੇ ਹੋਰ ਨੂੰ । ਨ ਦੇਖਾ-ਨ ਦੇਖਾਂ, ਮੈਂ ਨਹੀਂ ਵੇਖਦਾ । ਨੈਨ-ਅੱਖਾਂ । ਰੰਗੁ-
ਪਿਆਰ । ਰਹੇ ਲਾਈ-ਲਾਇ ਰਹੇ, ਲਾ ਰਹੇ ਹਨ । ਬੇ ਗਲ-ਕੋਈ ਹੋਰ ਗੱਲ । ੧ ।

ਭਰਮੁ-ਭੁਲੇਖਾ । ਰਹਾਉ ।

ਬਾਜੀਗਰ-ਤਮਾਸ਼ਾ ਕਰਨ ਵਾਲੇ (ਪ੍ਰਭੂ) ਨੇ । ਡੰਕ-ਭੁਗਭੁਗੀ। ਖਲਕ-ਸ਼ਲਕਤ ।
ਤਮਾਸ਼ੇ-ਤਮਾਸ਼ਾ ਵੇਖਣ । ਸਾਂਗ-ਸਾਂਗ, ਤਮਾਸ਼ਾ । ਸਕੇਲਾ-ਸਮੇਟਿਆ, ਸਾਂਭਦਾ ਹੈ ।
ਰੰਗਿ ਰਵੈ-ਮੌਜ ਵਿਚ ਰਹਿੰਦਾ ਹੈ । ੨ ।

ਕਬਨੀ ਕਹਿ-ਨਿਰੀਆਂ ਗੱਲਾਂ ਕਰ ਕੇ । ਸਭ ਲੁਕਾਈ-ਸਾਰੀ ਲੋਕਾਈ, ਸਾਰੀ
ਸੁਸ਼ਟੀ । ਰਹੀ-ਬੱਧ ਗਈ । ਗੁਰਮੁਖਿ-ਗੁਰੂ ਦੀ ਰਾਹੀਂ । ਆਪਿ-ਪ੍ਰਭੂ ਆਪ ।
ਬੁਝਾਈ-ਸਮਝ ਬਖਸ਼ਦਾ ਹੈ । ੩ ।

ਕਿੰਚਤ-ਥੋੜੀ ਜਿਹੀ । ਹਰਿ ਲੀਨੀ-ਹਰੀ ਵਿਚ ਲੀਨ ਹੋ ਜਾਂਦਾ ਹੈ । ਰੰਗਿ-
ਪਿਆਰ ਵਿਚ । ਰਾਤਾ-ਰੰਗਿਆ ਜਾਂਦਾ ਹੈ । ੪ ।

ਅਰਥ :- ਜਦੋਂ ਤੋਂ ਮੇਰਾ ਚਿੱਤ ਪਰਮਾਤਮਾ ਦੇ ਨਾਮ ਵਿਚ ਗਿੱਬ ਗਿਆ ਹੈ,
ਮੇਰਾ ਭੁਲੇਖਾ ਦੂਰ ਹੋ ਗਿਆ ਹੈ (ਕਿ ਪ੍ਰਭੂ ਤੋਂ ਬਿਨਾ ਕੋਈ ਹੋਰ ਹਸਤੀ ਭੀ ਜਗਤ ਵਿਚ
ਹੈ; ਇਸ ਭੁਲੇਖੇ ਦੇ ਦੂਰ ਹੋਣ ਨਾਲ) ਹੁਣ ਕੋਈ ਡਰ ਨਹੀਂ ਰਹਿ ਗਿਆ (ਕਿਉਂਕਿ
ਡਰ ਤਾਂ ਕਿਸੇ ਓਪਰੇ ਪਾਸੋਂ ਹੀ ਹੋ ਸਕਦਾ ਹੈ) । ੧ । ਰਹਾਉ ।

(ਹੁਣ ਤਾਂ) ਮੈਂ (ਜਿੱਧਰ) ਅੱਖਾਂ ਖੋਲ੍ਹ ਕੇ ਤੱਕਦਾ ਹਾਂ, ਮੈਨੂੰ ਪਰਮਾਤਮਾ ਤੋਂ ਬਿਨਾ
ਹੋਰ (ਓਪਰਾ) ਕੋਈ ਦਿੱਸਦਾ ਹੀ ਨਹੀਂ; ਮੇਰੀਆਂ ਅੱਖਾਂ (ਪ੍ਰਭੂ ਨਾਲ) ਪਿਆਰ ਲਾਈ
ਬੈਠੀਆਂ ਹਨ (ਮੈਨੂੰ ਹਰ ਪਾਸੇ ਪ੍ਰਭੂ ਹੀ ਦਿੱਸਦਾ ਹੈ), ਹੁਣ ਮੈਥੋਂ ਕੋਈ ਹੋਰ ਗੱਲ ਆਖੀ
ਹੀ ਨਹੀਂ ਜਾ ਸਕਦੀ (ਭਾਵ, ਮੈਂ ਹੁਣ ਇਹ ਆਖਣ-ਜੋਗਾ ਹੀ ਨਹੀਂ ਰਿਹਾ ਕਿ ਪ੍ਰਭੂ
ਤੋਂ ਬਿਨਾ ਕੋਈ ਹੋਰ ਭੀ ਕਿਤੇ ਹੈ) । ੧ ।

(ਮੈਨੂੰ ਹੁਣ ਇਉਂ ਦਿੱਸਦਾ ਹੈ ਕਿ) ਜਦੋਂ ਪ੍ਰਭੂ-ਬਾਜੀਗਰ ਭੁਗਭੁਗੀ ਵਜਾਉਂਦਾ

ਹੈ, ਤਾਂ ਸਾਰੀ ਸ਼ਲਕਤ (ਜਗਤ-3) ਤਮਾਸ਼ਾ ਵੇਖਣ ਆ ਜਾਂਦੀ ਹੈ, ਤੇ ਜਦੋਂ ਉਹ ਬਾਜੀ-
ਗਰ ਖੇਲ ਸਮੇਟਦਾ ਹੈ, ਤਾਂ ਇਕੱਲਾ ਆਪ ਹੀ ਆਪ ਆਪਣੀ ਮੌਜ ਵਿਚ ਰਹਿੰਦਾ ਹੈ ।

। ੨ ।

(ਪਰ ਇਹ ਦ੍ਰਿੜ ਦਾ) ਭੁਲੇਖਾ ਨਿਰੀਆਂ ਗੱਲਾਂ ਕਰਨ ਨਾਲ ਦੂਰ ਨਹੀਂ ਹੁੰਦਾ,
ਨਿਰੀਆਂ ਗੱਲਾਂ ਕਰ ਕਰ ਕੇ ਤਾਂ ਸਾਰੀ ਦੁਨੀਆ ਥੱਕ ਚੁੱਕੀ ਹੈ (ਕਿਸੇ ਦੇ ਅੰਦਰੋਂ ਦ੍ਰਿੜ-
ਭਾਵ ਜਾਂਦੀ ਨਹੀਂ) । ਜਿਸ ਮਨੁੱਖ ਨੂੰ ਪਰਮਾਤਮਾ ਆਪ ਗੁਰੂ ਦੀ ਰਾਹੀਂ ਸੁਮੱਤ ਦਿੰਦਾ
ਹੈ, ਉਸ ਦੇ ਹਿਰਦੇ ਵਿਚ ਉਹ ਸਦਾ ਟਿਕਿਆ ਰਹਿੰਦਾ ਹੈ ।੩।

ਕਬੀਰ ਆਖਦਾ ਹੈ—ਜਿਸ ਮਨੁੱਖ ਉੱਤੇ ਗੁਰੂ ਨੇ ਬੌੜੀ ਜਿਤਨੀ ਭੀ ਮਿਹਰ ਕਰ
ਦਿੱਤੀ ਹੈ, ਉਸ ਦਾ ਤਨ ਤੇ ਮਨ ਸਭ ਹਰੀ ਵਿਚ ਲੀਨ ਹੋ ਜਾਂਦਾ ਹੈ, ਉਹ ਪ੍ਰਭੂ ਦੇ
ਪਿਆਰ ਵਿਚ ਰੰਗਿਆ ਜਾਂਦਾ ਹੈ, ਉਸ ਨੂੰ ਉਹ ਪ੍ਰਭੂ ਮਿਲ ਪੈਂਦਾ ਹੈ ਜੋ ਸਾਰੇ ਜਗਤ ਨੂੰ
ਜੀਵਨ ਦੇਣ ਵਾਲਾ ਹੈ ।੪।੪।੪।

ਸ਼ਬਦ ਦਾ ਭਾਵ :-ਪ੍ਰਭੂ ਨਾਲ ਮਿਲਾਪ-ਅਵਸਥਾ ਵਿਚ ਹਰ ਥਾਂ ਪ੍ਰਭੂ ਹੀ ਦਿੱਸਦਾ
ਹੈ, ਇਹ ਜਗਤ ਉਸੇ ਦੀ ਹੀ ਬਣਾਈ ਹੋਈ ਖੇਡ ਪ੍ਰਤੀਤ ਹੁੰਦੀ ਹੈ । ਪਰ ਇਹ ਅਵਸਥਾ
ਗੁਰੂ ਦੀ ਮਿਹਰ ਨਾਲ ਆਪਾ-ਭਾਵ ਦੂਰ ਕੀਤਿਆਂ ਮਿਲਦੀ ਹੈ ।੪।

ਜਾ ਕੇ ਨਿਗਮ ਦੂਧ ਕੇ ਠਾਟਾ ॥ ਸਮੁੰਦੁ ਬਿਲੋਵਨ ਕਉ ਮਾਟਾ ॥
ਤਾ ਕੀ ਹੋਹੁ ਬਿਲੋਵਨਹਾਰੀ ॥ ਕਿਉ ਮੇਟੈਗੇ ਛਾਛਿ ਤੁਹਾਰੀ ॥੧॥ ਚੇਰੀ
ਤੂ ਰਾਮੁ ਨ ਕਰਸਿ ਭਤਾਰਾ ॥ ਜਗ ਜੀਵਨ ਪ੍ਰਾਨ ਅਧਾਰਾ ॥੧॥
ਰਹਾਉ ॥ ਤੇਰੇ ਗਲਹਿ ਤਉਕੁ ਪਗ ਬੇਰੀ ॥ ਤੂ ਘਰਿ ਘਰਿ ਰਮਈਐ ਫੇਰੀ ॥
ਤੂ ਅਜਹੁ ਨ ਚੇਤਸਿ ਚੇਰੀ ॥ ਤੂ ਜਮਿ ਬਪੁਰੀ ਹੈ ਹੇਰੀ ॥੨॥ ਪ੍ਰਭ
ਕਰਨ ਕਰਾਵਨਹਾਰੀ ॥ ਕਿਆ ਚੇਰੀ ਹਾਥਿ ਬਿਚਾਰੀ ॥ ਸੋਈ ਸੋਈ
ਜਾਗੀ ॥ ਜਿਤੁ ਲਾਈ ਤਿਤੁ ਲਾਗੀ ॥੩॥ ਚੇਰੀ ਤੈ ਸੁਮਤਿ ਕਹਾਂ ਤੇ
ਪਾਈ ॥ ਜਾ ਤੇ ਭ੍ਰਮ ਕੀ ਲੀਕ ਮਿਟਾਈ ॥ ਸੁ ਰਸੁ ਕਬੀਰੈ ਜਾਨਿਆ ॥
ਮੇਰੇ ਗੁਰ ਪ੍ਰਸਾਦਿ ਮਨੁ ਮਾਨਿਆ ॥੪॥੫॥ [ਪੰਨਾ ੬੫੫]

ਪਦ ਅਰਥ:-ਨਿਗਮ-ਵੇਦ ਆਦਿਕ ਧਰਮ-ਪੁਸਤਕ । ਠਾਟਾ-ਠਣ, (skt.
स्तन) । ਦੂਧ ਕੇ ਠਾਟਾ-ਦੁੱਧ ਦੇ ਥਣ, ਦੁੱਧ ਦਾ ਸੋਮਾ, ਅੰਮ੍ਰਿਤ ਦਾ ਸੋਮਾ । ਸਮੁੰਦੁ-
(ਭਾਵ) ਸਤਸੰਗ । ਬਿਲੋਵਨ ਕਉ-ਰਿੜਕਣ ਲਈ । ਮਾਟਾ-ਚਾਟੀ (ਨੋਟ-ਜਿਵੇਂ
ਚਾਟੀ ਵਿਚ ਦੁੱਧ ਰਿੜਕਦਾ ਹੈ, ਤਿਵੇਂ ਸਤਸੰਗ ਵਿਚ ਧਰਮ-ਪੁਸਤਕ ਵਿਚਾਰੀਦੇ ਹਨ) ।
ਹੋਹੁ-ਥਣ । ਤਾ ਕੀ-(ਜਾ ਕੇ.....ਜਿਸ ਪ੍ਰਭੂ ਦੇ.....) ਉਸ ਪ੍ਰਭੂ ਦੀ । ਛਾਛਿ-ਲੱਸੀ,

(ਭਾਵ, ਸਧਾਰਣ ਅਨੰਦ ਜੋ ਬਾਣੀ ਦੀ ਵਿਚਾਰ ਤੋਂ ਮਿਲ ਸਕਦਾ ਹੈ) । ੧ ।

ਬੇਰੀ-ਹੇ ਦਾਸੀ ! ਹੇ ਜੀਵ-ਇਸ਼ਤੀ ! ਹੇ ਜਿੰਦੇ ! ਨ ਕਰਸਿ-ਤੂੰ (ਕਿਉਂ) ਨਹੀਂ ਕਰਦੀ ? ਅਧਾਰਾ-ਆਸਰਾ । ਰਹਾਉ ।

ਅਜਹੁ-ਅਜੇ ਤਕ । ਗਲਹਿ-ਗਲ ਵਿਚ । ਤਉਕੁ-ਲੋਹੇ ਦਾ ਕੜਾ ਜੋ ਗੁਲਾਮਾਂ ਦੇ ਗਲ ਵਿਚ ਪਾਇਆ ਜਾਂਦਾ ਸੀ, ਮੋਹ ਦਾ ਪਟਾ । ਪਗ-ਪੈਰਾਂ ਵਿਚ । ਬੇਰੀ-ਆਸਾਂ ਦੀ ਬੇੜੀ । ਤੂ ਬਪੁਰੀ-ਤੈਨੂੰ ਨਿਮਾਣੀ ਨੂੰ । ਜਮਿ-ਜਮ ਨੇ । ਹੇਰੀ-ਤੱਕ ਵਿਚ ਰੱਖਿਆ ਹੋਇਆ ਹੈ । ੨ ।

ਸੋਈ ਸੋਈ-ਕਈ ਜਨਮਾਂ ਦੀ ਸੁੱਤੀ ਹੋਈ । ਜਿਤੁ-ਜਿੱਧਰ । ੩ ।

ਸੁਮਤਿ-ਚੰਗੀ ਮੱਤ । ਜਾ ਤੇ-ਜਿਸ ਦੀ ਬਰਕਤਿ ਨਾਲ । ਭ੍ਰਮ ਕੀ ਲੀਕ-ਭਰਮ ਭਟਕਣਾਂ ਦੀ ਲਕੀਰ, ਉਹ ਸੰਸਕਾਰ ਜੋ ਭਟਕਣਾਂ ਵਿਚ ਪਾਈ ਰੱਖਦੇ ਸਨ । ਰਸੁ-ਆਤਮਕ ਅਨੰਦ । ੪ ।

ਅਰਥ :-ਹੇ ਜਿੰਦੇ ! ਤੂੰ ਉਸ ਪਰਮਾਤਮਾ ਨੂੰ ਕਿਉਂ ਆਪਣਾ ਖਸਮ ਨਹੀਂ ਬਣਾਉਂਦੀ ਜੋ ਜਗਤ ਦਾ ਜੀਵਨ ਹੈ ਤੇ ਸਭ ਦੇ ਪ੍ਰਾਣਾਂ ਦਾ ਆਸਰਾ ਹੈ ? ਰਹਾਉ ।

(ਹੇ ਜਿੰਦੇ !) ਤੂੰ ਉਸ ਪ੍ਰਭੂ ਦੇ ਨਾਮ ਦੀ ਰਿੜਕਣ ਵਾਲੀ ਬਣ (ਭਾਵ, ਤੂੰ ਉਸ ਪ੍ਰਭੂ ਦੇ ਨਾਮ ਵਿਚ ਚਿੱਤ ਜੋੜ), ਵੇਦ ਆਦਿਕ ਧਰਮ-ਪੁਸਤਕ ਜਿਸ ਦੇ (ਨਾਮ-ਅੰ-ਮ੍ਰਿਤ) ਦੁੱਧ ਦੇ ਸੌਮੇ ਹਨ ਤੇ ਸਤਸੰਗ ਉਸ ਦੁੱਧ ਦੇ ਰਿੜਕਣ ਲਈ ਚਾਟੀ ਹੈ । (ਹੇ ਜਿੰਦੇ ! ਜੇ ਤੈਨੂੰ ਹਰਿ-ਮਿਲਾਪ ਨਸੀਬ ਨਾਂਹ ਹੋਇਆ, ਤਾਂ ਭੀ) ਉਹ ਪ੍ਰਭੂ (ਸਤਸੰਗ ਵਿਚ ਬੈਠ ਕੇ ਧਰਮ-ਪੁਸਤਕਾਂ ਦੇ ਵਿਚਾਰਨ ਦਾ) ਤੇਰਾ ਸਧਾਰਨ ਅਨੰਦ ਨਹੀਂ ਮਿਟਾਇਗਾ । ੧ ।

ਹੇ ਜਿੰਦੇ ! ਤੇਰੇ ਗਲ ਵਿਚ ਮੋਹ ਦਾ ਪਟਾ ਤੇ ਤੇਰੇ ਪੈਰਾਂ ਵਿਚ ਆਸਾਂ ਦੀਆਂ ਬੇੜੀਆਂ ਹੋਣ ਕਰਕੇ ਤੈਨੂੰ ਪਰਮਾਤਮਾ ਨੇ ਘਰ ਘਰ (ਕਈ ਜੁਨਾਂ ਵਿਚ) ਫਿਰਾਇਆ ਹੈ, (ਹੁਣ ਭਾਗਾਂ ਨਾਲ ਕਿਤੇ ਮਨੁੱਖਾ-ਜਨਮ ਮਿਲਿਆ ਸੀ) ਹੁਣ ਭੀ ਤੂੰ ਉਸ ਪ੍ਰਭੂ ਨੂੰ ਯਾਦ ਨਹੀਂ ਕਰਦੀ; ਹੇ ਭਾਗ-ਹੀਣ ! ਤੈਨੂੰ ਜਮ ਨੇ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ (ਭਾਵ, ਮੌਤ ਆਇਆਂ ਫਿਰ ਪਤਾ ਨਹੀਂ ਕਿਸ ਲੰਮੇ ਗੇੜ ਵਿਚ ਪੈ ਜਾਇਗੀ) । ੨ ।

ਪਰ ਇਸ ਵਿਚਾਰੀ ਜਿੰਦ ਦੇ ਭੀ ਕੀਹ ਵੱਸ ? ਸਭ ਕੁਝ ਕਰਨ ਕਰਾਉਣ ਵਾਲਾ ਪ੍ਰਭੂ ਆਪ ਹੀ ਹੈ । ਇਹ ਕਈ ਜਨਮਾਂ ਦੀ ਸੁੱਤੀ ਹੋਈ ਜਿੰਦ (ਤਦੋਂ ਹੀ) ਜਾਗਦੀ ਹੈ (ਜਦੋਂ ਉਹ ਆਪ ਜਗਾਉਂਦਾ ਹੈ, ਕਿਉਂਕਿ) ਜਿੱਧਰ ਉਹ ਇਸ ਨੂੰ ਲਾਉਂਦਾ ਹੈ ਉਧਰ ਹੀ ਇਹ ਲੱਗਦੀ ਹੈ । ੩ ।

(ਉਸ ਦੀ ਮਿਹਰ ਨਾਲ ਜਾਗੀ ਹੋਈ ਜਿੰਦ ਨੂੰ ਜੱਗਿਆਸੂ ਜਿੰਦ ਪੁੱਛਦੀ ਹੈ) ਹੇ

(ਭਾਗਾਂ ਵਾਲੀਏ) ਜਿੰਦੇ ! ਤੈਨੂੰ ਕਿੱਥੋਂ ਇਹ ਸੁਮੱਤ ਮਿਲੀ ਹੈ, ਜਿਸ ਦੀ ਬਣਕਤਿ ਨਾਲ ਤੇਰੇ ਉਹ ਸੰਸਕਾਰ ਮਿਟ ਗਏ ਹਨ, ਜੋ ਤੈਨੂੰ ਭਟਕਣਾ ਵਿਚ ਪਾਈ ਰੱਖਦੇ ਸਨ; (ਅੱਗੋਂ ਜਾਗੀ ਹੋਈ ਜਿੰਦ ਉੱਤਰ ਦੇਂਦੀ ਹੈ) ਹੇ ਕਬੀਰ ! ਸਤਿਗੁਰੂ ਦੀ ਕਿਰਪਾ ਨਾਲ ਮੇਰੀ ਉਸ ਆਤਮਕ ਆਨੰਦ ਨਾਲ ਜਾਣ-ਪਛਾਣ ਹੋ ਗਈ ਹੈ, ਤੇ ਮੇਰਾ ਮਨ ਉਸ ਵਿਚ ਪਰਚ ਗਿਆ ਹੈ। ੪। ੫।

ਸ਼ਬਦ ਦਾ ਭਾਵ :-ਸਿਮਰਨ ਤੋਂ ਬਿਨਾ ਜੀਵ ਮਾਇਆ ਦੇ ਮੋਹ ਦੇ ਬੰਧਨਾਂ ਵਿਚ ਜਕੜਿਆ ਰਹਿੰਦਾ ਹੈ। ਜਿਸ ਉੱਤੇ ਪ੍ਰਭੂ ਦੀ ਮਿਹਰ ਹੋਵੇ, ਉਹ ਗੁਰੂ ਦੀ ਸ਼ਰਨ ਪੈ ਕੇ ਨਾਮ-ਰਸ ਮਾਣਦਾ ਹੈ ਤੇ ਜਨਮ-ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।

ਜਿਹ ਬਾਬੁ ਨ ਜੀਆ ਜਾਈ ॥ ਜਉ ਮਿਲੈ ਤ ਘਾਲ ਅਘਾਈ ॥
 ਸਦ ਜੀਵਨੁ ਭਲੇ ਕਹਾਂਹੀ ॥ ਮੂਏ ਬਿਨੁ ਜੀਵਨੁ ਨਾਹੀ ॥ ੧ ॥ ਅਬ
 ਕਿਆ ਕਬੀਐ ਗਿਆਨੁ ਬੀਚਾਰਾ ॥ ਨਿਜ ਨਿਰਖਤ ਗਤ ਬਿਉਹਾਰਾ ॥
 ੧ ॥ ਰਹਾਉ ॥ ਘਸਿ ਕੁੰਕਮ ਚੰਦਨੁ ਗਾਰਿਆ ॥ ਬਿਨੁ ਨੈਨਹੁ ਜਗਤੁ
 ਨਿਹਾਰਿਆ ॥ ਪੂਤਿ ਪਿਤਾ ਇਕੁ ਜਾਇਆ ॥ ਬਿਨੁ ਠਾਹਰ ਨਗਰੁ
 ਬਸਾਇਆ ॥ ੨ ॥ ਜਾਚਕ ਜਨ ਦਾਤਾ ਪਾਇਆ ॥ ਸੋ ਦੀਆ ਨ ਜਾਈ
 ਖਾਇਆ ॥ ਛੋਡਿਆ ਜਾਇ ਨ ਮੂਕਾ ॥ ਅਉਰਨ ਪਹਿ ਜਾਨਾ ਚੂਕਾ ॥੩॥
 ਜੋ ਜੀਵਨ ਮਰਨਾ ਜਾਨੈ ॥ ਸੋ ਪੰਚ ਸੈਲ ਸੁਖ ਮਾਨੈ ॥ ਕਬੀਰੈ ਸੋ ਧਨੁ
 ਪਾਇਆ ॥ ਹਰਿ ਭੇਟਤ ਆਪੁ ਮਿਟਾਇਆ ॥੪॥੬॥[ਪੰਨਾ ੬੫੫]

ਪਦ ਅਰਥ :-ਜਿਹ ਬਾਬੁ-(ਉਹ “ਜੀਵਨੁ ਮੂਏ ਬਿਨੁ ਨਾਹੀ”) ਜਿਸ ਆਤਮਕ ਜੀਵਨ ਤੋਂ ਬਿਨਾ। ਜਉ-ਜੇ (ਉਹ ਰੱਬੀ ਜੀਵਨ)। ਘਾਲ ਅਘਾਈ-ਮਿਹਨਤ ਰੱਜ ਜਾਂਦੀ ਹੈ, ਘਾਲ-ਕਮਾਈ ਸਫਲ ਹੋ ਜਾਂਦੀ ਹੈ। ਕਹਾਂਹੀ-(ਲੋਕ) ਆਖਦੇ ਹਨ। ਕਹਹਿ। ਭਲੇ-ਭਲਾ, ਚੰਗਾ, ਸੁਹਣਾ। ਸਦ ਜੀਵਨੁ-(ਇਸ) ਅਟੱਲ ਜੀਵਨ (ਨੂੰ)। ਮੂਏ ਬਿਨੁ-(ਚਸਕਿਆਂ ਵਲੋਂ) ਮਰਨ ਤੋਂ ਬਿਨਾ, ਆਪਾ-ਭਾਵ ਛੱਡਣ ਤੋਂ ਬਿਨਾ। ੧।

ਅਬ-ਹੁਣ (ਜਦੋਂ “ਗਿਆਨੁ ਬੀਚਾਰਾ”) ਗਿਆਨੁ ਬੀਚਾਰਾ-(ਜਦੋਂ ਉਸ ਸਦ-ਜੀਵਨ) ਦੇ ਗਿਆਨ ਨੂੰ ਵਿਚਾਰ ਲਿਆ ਹੈ, ਜਦੋਂ ਉਸ ਅਟੱਲ ਜੀਵਨ ਦੀ ਸਮਝ ਪੈ ਗਈ ਹੈ। ਨਿਜ ਨਿਰਖਤ-ਮੇਰੇ ਵੇਂਹਦਿਆਂ। ਗਤ ਬਿਉਹਾਰਾ-ਬਦਲਣ ਵਾਲਾ ਵਿਹਾਰ, ਬਦਲਣ ਵਾਲੀ ਚਾਲ। ੧। ਰਹਾਉ।

ਘਸਿ-ਰਗੜ ਕੇ, (ਭਾਵ, ਆਪਾ-ਭਾਵ ਮਿਟਾਉਣ ਦੀ ਮਿਹਨਤ ਕਰ ਕੇ)। ਕੁੰਕਮ-ਕੇਸਰ। ਗਾਰਿਆ-ਗਾਲ ਲਿਆ ਹੈ, ਰਲਾ ਕੇ ਇੱਕ ਕਰ ਦਿੱਤਾ ਹੈ। ਕੁੰਕਮ

ਚੰਦਨੁ—(ਜੀਵਨ-ਸੁਗੰਧੀ ਦੇਣ ਵਾਲੇ) ਆਤਮਾ ਤੇ ਪਰਮਾਤਮਾ । ਬਿਨੁ ਨੈਨਹੁ—ਅੱਖਾਂ ਤੋਂ ਬਿਨਾ, ਇਹਨਾਂ ਅੱਖਾਂ ਨੂੰ ਰੂਪ ਆਦਿਕ ਤੱਕਣ ਦੀ ਬਾਣ ਵਲੋਂ ਹਟਾ ਕੇ । ਨਿਹਾਰਿਆ—ਵੇਖ ਲਿਆ ਹੈ । ਪੂਤਿ—ਪੁੱਤਰ ਨੇ, ਜੀਵਾਤਮਾ ਨੇ । ਇਕੁ ਪਿਤਾ—ਇੱਕ ਪ੍ਰਭੂ-ਪਿਤਾ ਨੂੰ । ਜਾਇਆ—ਪੈਦਾ ਕਰ ਲਿਆ ਹੈ, (ਆਪਣੇ ਅੰਦਰ) ਪਰਗਟ ਕਰ ਲਿਆ ਹੈ। ਬਿਨੁ ਠਾਹਰ—ਜਿਸ ਦਾ ਕੋਈ ਥਾਂ ਨਹੀਂ ਸੀ, ਜੋ ਕਿਸੇ ਇੱਕ ਥਾਂ ਟਿਕਦਾ ਨਹੀਂ ਸੀ, ਜੋ ਸਦਾ ਭਟਕਦਾ ਰਹਿੰਦਾ ਸੀ । ੨ ।

ਜਾਚਕ—ਮੰਗਤਾ । ਨ ਜਾਈ ਖਾਧਿਆਂ—ਖਾਧਿਆਂ ਮੁੱਕਦਾ ਨਹੀਂ । ਸੋ—ਉਹ ਕੁਝ, ਇਤਨੀ ਆਤਮਕ ਦਾਤ । ਨ ਮੂਕਾ—ਨਹੀਂ ਮੁੱਕਦਾ । ਪਹਿ—ਪਾਸ, ਕੋਲ । ਚੁਕਾ—ਸ਼ਤਮ ਹੋ ਗਿਆ ਹੈ । ੩ ।

ਜੋ—ਜੋ ਮਨੁੱਖ । ਜੀਵਨ ਮਰਨਾ—(ਇਸ ਸਦ-) ਜੀਵਨ ਲਈ ਆਪਾ-ਭਾਵ ਮਿਟਾ-ਉਣਾ । ਸੈਲੁ—ਸਿਲਾ ਵਰਗਾ, ਪਹਾੜ ਵਰਗਾ ਅਟੱਲ । ਮਾਨੈ—ਮਾਣਦਾ ਹੈ । ਪੰਚ—ਸੰਤ । ਕਬੀਰੈ—ਕਬੀਰ ਨੇ । ਆਪਾ-ਭਾਵ । ੪ ।

ਅਰਥ :—ਜਿਸ (ਸਦਾ ਬਿਰ ਰਹਿਣ ਵਾਲੇ ਆਤਮਕ ਜੀਵਨ) ਤੋਂ ਬਿਨਾ ਜੀਵਿਆ ਹੀ ਨਹੀਂ ਜਾ ਸਕਦਾ, ਤੇ ਜੇ ਉਹ ਜੀਵਨ ਮਿਲ ਜਾਏ ਤਾਂ ਘਾਲ ਸਫਲ ਹੋ ਜਾਂਦੀ ਹੈ, ਜੋ ਜੀਵਨ ਸਦਾ ਕਾਇਮ ਰਹਿਣ ਵਾਲਾ ਹੈ, ਤੇ ਜਿਸ ਨੂੰ ਲੋਕ ਸੁਹਣਾ ਜੀਵਨ ਆਖਦੇ ਹਨ, ਉਹ ਜੀਵਨ ਆਪਾ-ਭਾਵ ਤਿਆਗਣ ਤੋਂ ਬਿਨਾ ਨਹੀਂ ਮਿਲ ਸਕਦਾ । ੧ ।

ਜਦੋਂ ਉਸ 'ਸਦ-ਜੀਵਨ' ਦੀ ਸਮਝ ਪੈ ਜਾਂਦੀ ਹੈ ਤਦੋਂ ਉਸ ਦੇ ਬਿਆਨ ਕਰਨ ਦੀ ਲੋੜ ਨਹੀਂ ਰਹਿੰਦੀ । (ਉਂਵ ਉਸ ਦਾ ਸਿੱਟਾ ਇਹ ਨਿਕਲਦਾ ਹੈ ਕਿ) ਆਪਣੇ ਵੇਂਹਦਿਆਂ ਹੀ (ਜਗਤ ਦੀ ਸਦਾ) ਬਦਲਦੇ ਰਹਿਣ ਦੀ ਚਾਲ ਵੇਖ ਲਈਦੀ ਹੈ (ਭਾਵ, ਇਹ ਵੇਖ ਲਈਦਾ ਹੈ ਕਿ ਜਗਤ ਸਦਾ ਬਦਲ ਰਿਹਾ ਹੈ, ਪਰ ਆਪਾ ਮਿਟਾਇਆਂ ਮਿਲਿਆ ਜੀਵਨ ਅਟੱਲ ਰਹਿੰਦਾ ਹੈ) । ੧। ਰਹਾਉ ।

ਜਿਸ ਪੁੱਤਰ (ਜੀਵਾਤਮਾ) ਨੇ ਘਾਲ-ਕਮਾਈ ਕਰ ਕੇ ਆਪਣੀ ਜਿੰਦ ਨੂੰ ਪ੍ਰਭੂ ਵਿਚ ਮਿਲਾ ਦਿੱਤਾ ਹੈ, ਉਸ ਨੇ ਆਪਣੀਆਂ ਅੱਖਾਂ ਨੂੰ ਜਗਤ-ਤਮਾਸ਼ੇ ਵਲੋਂ ਹਟਾ ਕੇ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ । ਉਸ ਨੇ ਆਪਣੇ ਅੰਦਰ ਆਪਣੇ ਪਿਤਾ-ਪ੍ਰਭੂ ਨੂੰ ਪਰਗਟ ਕਰ ਲਿਆ ਹੈ, ਪਹਿਲਾਂ ਉਹ ਸਦਾ ਬਾਫਰ ਭਟਕਦਾ ਸੀ, ਹੁਣ (ਉਸ ਨੇ ਆਪਣੇ ਅੰਦਰ, ਮਾਨੋ,) ਸ਼ਹਿਰ ਵਸਾ ਲਿਆ ਹੈ (ਭਾਵ, ਉਸ ਦੇ ਅੰਦਰ ਉਹ ਸੁੰਦਰ ਗੁਣ ਪੈਦਾ ਹੋ ਗਏ ਹਨ ਕਿ ਹੁਣ ਉਹ ਬਾਹਰ ਨਹੀਂ ਭਟਕਦਾ) । ੨ ।

ਜੋ ਮਨੁੱਖ ਮੰਗਤਾ (ਬਣ ਕੇ ਪ੍ਰਭੂ ਦੇ ਦਰ ਤੋਂ ਮੰਗਦਾ) ਹੈ ਉਸ ਨੂੰ ਦਾਤਾ-ਪ੍ਰਭੂ ਆਪ ਮਿਲ ਪੈਂਦਾ ਹੈ । ਉਸ ਨੂੰ ਉਹ ਇਤਨੀ ਆਤਮਕ ਜੀਵਨ ਦੀ ਦਾਤ ਬਖਸ਼ਦਾ ਹੈ ਜੋ

ਖਰਚਿਆਂ ਖਤਮ ਨਹੀਂ ਹੁੰਦੀ। ਉਸ ਦਾਤ ਨੂੰ ਨਾਂਹ ਛੱਡਣ ਨੂੰ ਜੀ ਕਰਦਾ ਹੈ, ਨਾਂਹ ਉਹ ਮੁੱਕਦੀ ਹੈ, (ਤੇ ਉਸ ਦੀ ਬਰਕਤਿ ਨਾਲ) ਹੋਰਨਾਂ ਦੇ ਦਰ ਤੇ ਭਟਕਣਾ ਮੁੱਕ ਜਾਂਦੀ ਹੈ।੩।

ਜੇ ਮਨੁੱਖ ਇਸ ਆਤਮਕ ਅਟੱਲ ਜੀਵਨ ਦੀ ਖ਼ਾਤਰ ਆਪਾ-ਭਾਵ ਮਿਟਾਉਣ ਦੀ ਜਾਚ ਸਿੱਖ ਲੈਂਦਾ ਹੈ, ਉਹ ਸੰਤਾਂ ਵਾਲੇ ਅਟੱਲ ਆਤਮਕ ਸੁਖ ਨੂੰ ਮਾਣਦਾ ਹੈ। ਮੈਂ ਕਬੀਰ ਨੇ (ਭੀ) ਉਹ (ਆਤਮਕ ਜੀਵਨ-ਰੂਪ) ਧਨ ਪ੍ਰਾਪਤ ਕਰ ਲਿਆ ਹੈ, ਤੇ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਪਾ-ਭਾਵ ਮਿਟਾ ਲਿਆ ਹੈ।੪।੬।

ਸ਼ਬਦ ਦਾ ਭਾਵ:—ਉੱਚਾ ਆਤਮਕ ਜੀਵਨ ਆਪਾ-ਭਾਵ ਮਿਟਾਇਆਂ ਹੀ ਮਿਲਦਾ ਹੈ। ਜਿਸ ਮਨੁੱਖ ਨੇ ਆਪਾ-ਭਾਵ ਮਿਟਾ ਲਿਆ ਹੈ, ਉਸ ਦਾ ਮਨ ਜਗਤ ਦੇ ਰੰਗ-ਤਮਾਸ਼ਿਆਂ ਵਿਚ ਨਹੀਂ ਫਸਦਾ।

ਕਿਆ ਪੜੀਐ ਕਿਆ ਗੁਨੀਐ ॥ ਕਿਆ ਬੇਦ ਪੁਰਾਨਾਂ ਸੁਨੀਐ ॥
ਪੜੈ ਸੁਣੈ ਕਿਆ ਹੋਈ ॥ ਜਉ ਸਹਜ ਨ ਮਿਲਿਓ ਸੋਈ ॥ ੧ ॥ ਹਰਿ ਕਾ
ਨਾਮੁ ਨ ਜਪਸਿ ਗਵਾਰਾ ॥ ਕਿਆ ਸੋਚਹਿ ਬਾਰੰ ਬਾਰਾ ॥੧॥ ਰਹਾਉ ॥
ਅੰਧਿਆਰੇ ਦੀਪਕੁ ਚਹੀਐ ॥ ਇਕ ਬਸਤੁ ਅਗੋਚਰ ਲਹੀਐ ॥ ਬਸਤੁ
ਅਗੋਚਰ ਪਾਈ ॥ ਘਟਿ ਦੀਪਕੁ ਰਹਿਆ ਸਮਾਈ ॥੨॥ ਕਹਿ ਕਬੀਰ ਅਬ
ਜਾਨਿਆ ॥ ਜਬ ਜਾਨਿਆ ਤਉ ਮਨੁ ਮਾਨਿਆ ॥ ਮਨ ਮਾਨੇ ਲੋਗੁ ਨ
ਪਤੀਜੈ ॥ ਨ ਪਤੀਜੈ ਤਉ ਕਿਆ ਕੀਜੈ ॥੩॥੭॥ [ਪੰਨਾ ੬੫੫]

ਪਦ ਅਰਥ :—ਕਿਆ—ਕੀਹ ਲਾਭ ? ਗੁਨੀਐ [Skt. ਗਣ੍] ਵਿਚਾਰੀਏ। ਕਿਆ ਹੋਈ—ਕੋਈ ਲਾਭ ਨਹੀਂ ਹੋਵੇਗਾ। ਜਉ—ਜੇ। ਸਹਜ—[Skt. ਸਹਜ—as a natural result of] ਕੁਦਰਤੀ ਨਤੀਜੇ ਦੇ ਤੌਰ ਤੇ, ਸੁਭਾਵਿਕ ਹੀ। ਸੋਈ—ਉਹ ਪ੍ਰਭੂ।੧।

ਨ ਜਪਸਿ—ਤੂੰ ਨਹੀਂ ਜਪਦਾ। ਗਵਾਰਾ—ਹੇ ਗਵਾਰ ! ਹੇ ਮੂਰਖ ! ਬਾਰੰ ਬਾਰਾ—ਮੁੜ ਮੁੜ। ਰਹਾਉ।

ਅੰਧਿਆਰੇ—ਹਨੇਰੇ ਵਿਚ। ਚਹੀਐ—ਚਾਹੀਦਾ ਹੈ, ਲੋੜ ਹੁੰਦੀ ਹੈ। ਅਗੋਚਰ—ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ [ਅ-ਕੋ-ਚਰ]। ਲਹੀਐ—ਲੱਭ ਪਏ। ਪਾਈ—(ਜਿਸ ਨੇ) ਲੱਭ ਲਈ। ਘਟਿ—(ਉਸ ਦੇ) ਹਿਰਦੇ ਵਿਚ। ਸਮਾਈ ਰਹਿਆ—ਅਭੋਲ ਜਗਦਾ ਰਹਿੰਦਾ ਹੈ। ੨।

ਕਹਿ—ਕਹੋ, ਕਹਿੰਦਾ ਹੈ। ਅਬ—ਹੁਣ (ਜਦੋਂ ‘ਅਗੋਚਰ ਬਸਤੁ’ ਲੱਭ ਪਈ ਹੈ)। ਜਾਨਿਆ—ਜਾਣ ਲਿਆ ਹੈ, ਸੂਝ ਪੈ ਗਈ ਹੈ, ਜਾਣ-ਪਛਾਣ ਹੋ ਗਈ ਹੈ। ਮਾਨਿਆ—ਮੰਨ ਗਿਆ, ਪਤੀਜ ਗਿਆ ਹੈ, ਸੰਤੁਸ਼ਟ ਹੋ ਗਿਆ ਹੈ। ਤਉ—ਤਾਂ। ਕਿਆ ਕੀਜੈ—

ਕੀਹ ਕੀਤਾ ਜਾਏ ? ਕੋਈ ਮੁਥਾਜੀ ਨਹੀਂ ਹੁੰਦੀ ।੩।

ਅਰਥ :-ਹੇ ਮੂਰਖ ! ਤੂੰ ਪਰਮਾਤਮਾ ਦਾ ਨਾਮ (ਤਾਂ) ਸਿਮਰਦਾ ਨਹੀਂ (ਨਾਮ ਨੂੰ ਵਿਸਾਰ ਕੇ) ਮੁੜ ਮੁੜ ਹੋਰ ਸੋਚਾਂ ਸੋਚਣ ਦਾ ਤੈਨੂੰ ਕੀਹ ਲਾਭ ਹੋਵੇਗਾ ? । ਰਹਾਉ ।

(ਹੇ ਗੰਦਾਰ !) ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨਿਰੇ ਪੜ੍ਹਨ ਸੁਣਨ ਤੋਂ ਕੋਈ ਫਾਇਦਾ ਨਹੀਂ, ਜੇ ਇਸ ਪੜ੍ਹਨ ਸੁਣਨ ਦੇ ਕੁਦਰਤੀ ਨਤੀਜੇ ਦੇ ਤੌਰ ਤੇ ਉਸ ਪ੍ਰਭੂ ਦਾ ਮਿਲਾਪ ਨਾਂਹ ਹੋਵੇ । ੧ ।

ਹਨੇਰੇ ਵਿਚ (ਤਾਂ) ਦੀਵੇ ਦੀ ਲੋੜ ਹੁੰਦੀ ਹੈ (ਤਾਕਿ ਅੰਦਰੋਂ) ਉਹ ਹਰਿ-ਨਾਮ ਪਦਾਰਥ ਮਿਲ ਪਏ, ਜਿਸ ਤਕ ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, (ਇਸ ਤਰ੍ਹਾਂ ਧਾਰਮਿਕ ਪੁਸਤਕਾਂ ਪੜ੍ਹਨ ਨਾਲ ਉਹ ਗਿਆਨ ਦਾ ਦੀਵਾ ਮਨ ਵਿਚ ਜਗਣਾ ਚਾਹੀਦਾ ਹੈ ਜਿਸ ਨਾਲ ਅੰਦਰ-ਵੱਸਦਾ ਰੱਬ ਲੱਭ ਪਏ) । ਜਿਸ ਮਨੁੱਖ ਨੂੰ ਉਹ ਅਪਹੁੰਚ ਹਰਿ-ਨਾਮ ਪਦਾਰਥ ਮਿਲ ਪੈਂਦਾ ਹੈ, ਉਸ ਦੇ ਅੰਦਰ ਉਹ ਦੀਵਾ ਫਿਰ ਸਦਾ ਟਿਕਿਆ ਰਹਿੰਦਾ ਹੈ । ੨ ।

ਕਬੀਰ ਆਖਦਾ ਹੈ—ਉਸ ਅਪਹੁੰਚ ਹਰਿ-ਨਾਮ ਪਦਾਰਥ ਨਾਲ ਮੇਰੀ ਭੀ ਜਾਣ-ਪਛਾਣ ਹੋ ਗਈ ਹੈ । ਜਦੋਂ ਤੋਂ ਜਾਣ-ਪਛਾਣ ਹੋਈ ਹੈ, ਮੇਰਾ ਮਨ ਉਸੇ ਵਿਚ ਹੀ ਪਰਚ ਗਿਆ ਹੈ । (ਪਰ ਜਗਤ ਲੋੜਦਾ ਹੈ ਧਰਮ-ਪੁਸਤਕਾਂ ਦੇ ਰਿਵਾਜੀ ਪਾਠ ਕਰਨੇ ਕਰਾਉਣੇ ਤੇ ਤੀਰਥ ਆਦਿਕਾਂ ਦੇ ਇਸ਼ਨਾਨ; ਸੋ,) ਪਰਮਾਤਮਾ ਵਿਚ ਮਨ ਜੁੜਨ ਨਾਲ (ਕਰਮ-ਕਾਂਡੀ) ਜਗਤ ਦੀ ਤਸੱਲੀ ਨਹੀਂ ਹੁੰਦੀ; (ਦੂਜੇ ਪਾਸੇ,) ਨਾਮ ਸਿਮਰਨ ਵਾਲੇ ਨੂੰ ਭੀ ਇਹ ਮੁਥਾਜੀ ਨਹੀਂ ਹੁੰਦੀ ਕਿ ਜ਼ਰੂਰ ਹੀ ਲੋਕਾਂ ਦੀ ਤਸੱਲੀ ਭੀ ਕਰਾਏ, (ਤਾਹੀਏਂ, ਆਮ ਤੌਰ ਤੇ ਇਹਨਾਂ ਦਾ ਅਜੋੜ ਹੀ ਬਣਿਆ ਰਹਿੰਦਾ ਹੈ) ।੩।੭।

ਸ਼ਬਦ ਦਾ ਭਾਵ :-ਜੇ ਮਨੁੱਖ ਦੀ ਲਗਨ ਪ੍ਰਭੂ ਦੇ ਨਾਮ ਵਿਚ ਨਹੀਂ ਬਣਦੀ ਤਾਂ ਧਰਮ-ਪੁਸਤਕਾਂ ਦੇ ਪਾਠ ਕਰਨ ਕਰਾਉਣ ਦਾ ਕੋਈ ਲਾਭ ਨਹੀਂ ਹੁੰਦਾ । ਇਹ ਪਾਠ ਕਰਨੇ ਕਰਾਉਣੇ ਨਿਰੇ ਲੋਕਾਚਾਰੀ ਰਹਿ ਜਾਂਦੇ ਹਨ ।੭।

ਹਿੰਦੈ ਕਪਟੁ ਮੁਖ ਗਿਆਨੀ ॥ ਝੂਠੇ ਕਹਾ ਬਿਲੋਵਸਿ ਪਾਨੀ ॥੧॥
ਕਾਂਇਆ ਮਾਂਜਸਿ ਕਉਨ ਗੁਨਾਂ ॥ ਜਉ ਘਟ ਭੀਤਰਿ ਹੈ ਮਲਨਾਂ ॥ ੧ ॥
ਰਹਾਉ॥ਲਉਕੀ ਅਠਸਠਿ ਤੀਰਥ ਨਾਈ॥ਕਉਰਾਪਨੁ ਤਉ ਨ ਜਾਈ ॥ ੨ ॥
ਕਹਿ ਕਬੀਰ ਬੀਚਾਰੀ ॥ ਭਵ ਸਾਗਰੁ ਤਾਰਿ ਮੁਰਾਰੀ ॥੩॥੮॥[੬੫੬]

ਪਦ ਅਰਥ :-ਗਿਆਨੀ—ਗਿਆਨ ਦੀਆਂ ਗੱਲਾਂ ਕਰਨ ਵਾਲਾ । ਕਹਾ—ਕੀਹ
ਲਾਭ ਹੈ ? ਬਿਲੋਵਸਿ—ਤੂੰ ਰਿੜਕਦਾ ਹੈਂ । ੧ ।

ਕਾਂਇਆ—ਸਰੀਰ । ਮਾਂਜਸਿ—ਤੂੰ ਮਾਂਜਦਾ ਹੈਂ । ਕਉਨ ਗੁਨਾਂ—ਇਸ ਦਾ ਕੀਹ ਲਾਭ ? ਜਉ—ਜੇ । ਘਟ—ਹਿਰਦਾ । ਮਲਨਾਂ—ਮੈਲ, ਵਿਕਾਰ, ਖੋਟ । ਰਹਾਉ ।

ਲਉਕੀ—ਤੂੰਬੀ । ਅਠਸਠਿ—ਅਠਾਹਠ । ਤਉ—ਤਾਂ ਭੀ । ੨ ।

ਕਹਿ—ਕਹੋ, ਆਖਦਾ ਹੈ । ਬੀਚਾਰੀ—ਵਿਚਾਰ ਕੇ, ਸੋਚ ਕੇ । ਭਵ ਸਾਗਰੁ—ਸੰਸਾਰ-ਸਮੁੰਦਰ । ਮੁਰਾਰੀ—ਹੇ ਮੁਰਾਰੀ ! ਹੇ ਪ੍ਰਭੂ ! ੩ ।

ਅਰਥ :- (ਹੇ ਖੂਠੇ !) ਜੇ ਤੇਰੇ ਹਿਰਦੇ ਵਿਚ (ਕਪਟ ਦੀ) ਮੈਲ ਹੈ ਤਾਂ ਇਸ ਗੱਲ ਦਾ ਕੋਈ ਫਾਇਦਾ ਨਹੀਂ ਕਿ ਤੂੰ ਆਪਣਾ ਸਰੀਰ ਮਾਂਜਦਾ ਫਿਰਦਾ ਹੈਂ (ਭਾਵ, ਬਾਹਰੋਂ ਸੁੱਚਾ ਤੇ ਪਵਿੱਤਰਤਾ ਰੱਖਦਾ ਹੈਂ) । ੧ । ਰਹਾਉ ।

ਹੇ ਪਖੰਡੀ ਮਨੁੱਖ ! ਤੇਰੇ ਮਨ ਵਿਚ ਤਾਂ ਠੱਗੀ ਹੈ, ਪਰ ਤੂੰ ਮੂੰਹੋਂ (ਬ੍ਰਹਮ) ਗਿਆਨ ਦੀਆਂ ਗੱਲਾਂ ਕਰ ਰਿਹਾ ਹੈਂ । ਤੈਨੂੰ ਇਸ ਪਾਣੀ ਰਿੜਕਣ ਤੋਂ ਕੋਈ ਲਾਭ ਨਹੀਂ ਹੋ ਸਕਦਾ । ੧ ।

(ਵੇਖ,) ਜੇ ਤੂੰਬੀ ਅਠਾਹਠ ਤੀਰਥਾਂ ਉੱਤੇ ਭੀ ਇਸ਼ਨਾਨ ਕਰ ਲਏ, ਤਾਂ ਭੀ ਉਸ ਦੀ (ਅੰਦਰਲੀ) ਕੁੜਿੱਤਣ ਦੂਰ ਨਹੀਂ ਹੁੰਦੀ । ੨ ।

(ਇਸ ਅੰਦਰਲੀ ਮੈਲ ਨੂੰ ਦੂਰ ਕਰਨ ਲਈ) ਕਬੀਰ ਤਾਂ ਸੋਚ ਵਿਚਾਰ ਕੇ (ਪ੍ਰਭੂ ਅੱਗੇ ਹੀ ਇਉਂ) ਅਰਦਾਸ ਕਰਦਾ ਹੈ—ਹੇ ਪ੍ਰਭੂ ! ਤੂੰ ਮੈਨੂੰ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ । ੩ । ੮ ।

ਸ਼ਬਦ ਦਾ ਭਾਵ :- ਮਨ ਦੀ ਮੈਲ ਤੀਰਥ-ਇਸ਼ਨਾਨ ਜਾਂ ਗਿਆਨ-ਚਰਚਾ ਨਾਲ ਦੂਰ ਨਹੀਂ ਹੁੰਦੀ । ਇਸ ਦਾ ਇਲਾਜ ਇੱਕੋ ਹੀ ਹੈ—ਪ੍ਰਭੂ ਦੇ ਦਰ ਤੇ ਢਹਿ ਪੈਣਾ । ੮ ।

੧ ਓ ਸਤਿਗੁਰ ਪ੍ਰਸਾਦਿ ॥

ਸੋਰਠਿ

ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੁਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ ॥ ਛਿਨੁ ਛਿਨੁ ਤਨੁ ਛੀਜੈ ਜਰਾ ਜਨਾਵੈ ॥ ਤਬ ਤੇਰੀ ਓਕ ਕੋਈ ਧਾਨੀਓ ਨ ਪਾਵੈ ॥੨॥ ਕਹਤੁ ਕਬੀਰੁ ਕੋਈ ਨਹੀ ਤੇਰਾ ॥ ਹਿਰਦੈ ਰਾਮੁ ਕੀ ਨ ਜਪਹਿ ਸਵੇਰਾ ॥੩॥ ੯ ॥ [ਪੰਨਾ ੬੫੬]

ਪਦ ਅਰਥ:- ਬਹੁ ਪਰਪੰਚ—ਕਈ ਨੰਗੀਆਂ । ਕਰਿ—ਕਰ ਕੇ । ਪਰ—ਪਰਾਇਆ । ਸੁਤ—ਪੁੱਤਰ । ਦਾਰ—ਵਹੁਟੀ । ਪਹਿ—ਕੋਲ । ਆਨਿ—ਲਿਆ ਕੇ । ਲੁਟਾਵੈ—ਹਵਾਲੇ

ਕਰ ਦੇਂਦਾ ਹੈਂ । ੧ ।

ਕਪਟੁ-ਧੋਖਾ, ਠੱਗੀ । ਅੰਤਿ-ਆਖਰ ਨੂੰ । ਨਿਬੇਰਾ-ਫੈਸਲਾ, ਲੇਖਾ, ਹਿਸਾਬ।
ਤੇਰੇ ਜੀਅ ਪਹਿ-ਤੇਰੀ ਜਿੰਦ ਪਾਸੋਂ । ੧ । ਰਹਾਉ ।

ਛਿਨੁ ਛਿਨੁ-ਪਲ ਪਲ ਵਿਚ । ਡੀਜੈ-ਕਮਜ਼ੋਰ ਹੋ ਰਿਹਾ ਹੈ । ਜਰਾ-ਬੁਢੇਪਾ ।
ਜਣਾਵੈ-ਆਪਣਾ ਆਪ ਵਿਖਾ ਰਿਹਾ ਹੈ । ਓਕ-ਬੁੱਕ । ਪਾਨੀਓ-ਪਾਣੀ ਭੀ । ੨ ।

ਹਿਰਦੈ-ਹਿਰਦੇ ਵਿਚ । ਕੀ ਨ-ਕਿਉਂ ਨਹੀਂ ? ਸਵੇਰਾ-ਵੇਲੇ ਸਿਰ । ੩ ।

ਅਰਥ :-ਹੇ ਮੇਰੇ ਭੁੱਲੇ ਹੋਏ ਮਨ ! (ਰੋੜੀ ਆਦਿਕ ਦੀ ਖ਼ਾਤਰ ਕਿਸੇ ਨਾਲੇ)
ਧੋਖਾ ਫਰੇਬ ਨਾਂਹ ਕਰਿਆ ਕਰ । ਆਖਰ ਨੂੰ (ਇਹਨਾਂ ਮੰਦ ਕਰਮਾਂ ਦਾ) ਲੇਖਾ ਤੇਰੀ
ਆਪਣੀ ਜਿੰਦ ਤੋਂ ਹੀ ਲਿਆ ਜਾਣਾ ਹੈ । ਰਹਾਉ ।

ਕਈ ਤਰ੍ਹਾਂ ਦੀਆਂ ਠੱਗੀਆਂ ਕਰ ਕੇ ਤੂੰ ਪਰਾਇਆ ਮਾਲ ਲਿਆਉਂਦਾ ਹੈਂ, ਤੇ
ਲਿਆ ਕੇ ਆਪਣੇ ਪੁੱਤਰ ਤੇ ਵਹੁਟੀ ਦੇ ਹਵਾਲੇ ਕਰ ਦੇਂਦਾ ਹੈਂ । ੧ ।

(ਵੇਖ, ਇਹਨਾਂ ਠੱਗੀਆਂ ਵਿਚ ਹੀ) ਸਹਿਜੇ ਸਹਿਜੇ ਤੇਰਾ ਆਪਣਾ ਸਰੀਰ
ਕਮਜ਼ੋਰ ਹੁੰਦਾ ਜਾ ਰਿਹਾ ਹੈ, ਬੁਢੇਪੇ ਦੀਆਂ ਨਿਸ਼ਾਨੀਆਂ ਆ ਰਹੀਆਂ ਹਨ (ਜਦੋਂ ਤੂੰ
ਬੁੱਢਾ ਹੋ ਗਿਆ, ਤੇ ਹਿੱਲਣ-ਜੋਗਾ ਨਾਂਹ ਰਿਹਾ) ਤਦੋਂ (ਇਹਨਾਂ ਵਿਚੋਂ, ਜਿਨ੍ਹਾਂ ਦੀ
ਖ਼ਾਤਰ ਠੱਗੀ ਕਰਦਾ ਹੈਂ) ਕਿਸੇ ਨੇ ਤੇਰੇ ਬੁੱਕ ਵਿਚ ਪਾਣੀ ਵੀ ਨਹੀਂ ਪਾਣਾ । ੨ ।

(ਤੈਨੂੰ) ਕਬੀਰ ਆਖਦਾ ਹੈ-(ਹੇ ਜਿੰਦੇ !) ਕਿਸੇ ਨੇ ਭੀ ਤੇਰਾ (ਸਾਥੀ) ਨਹੀਂ
ਬਣਨਾ । (ਇੱਕ ਪ੍ਰਭੂ ਹੀ ਅਸਲ ਸਾਥੀ ਹੈ) ਤੂੰ ਵੇਲੇ ਸਿਰ (ਹੁਣੇ ਹੁਣੇ) ਉਸ ਪ੍ਰਭੂ ਨੂੰ
ਕਿਉਂ ਆਪਣੇ ਹਿਰਦੇ ਵਿਚ ਨਹੀਂ ਸਿਮਰਦੀ ? ੩ । ੯ ।

ਸ਼ਬਦ ਦਾ ਭਾਵ :-ਵਿਹਾਰ-ਕਾਰ ਵਿਚ ਠੱਗੀ ਆਦਿਕ ਕਰਨੀ ਭਾਰੀ ਮੂਰਖਤਾ
ਹੈ । ਜਿਨ੍ਹਾਂ ਪੁੱਤਰ, ਇਸਤ੍ਰੀ ਆਦਿਕ ਲਈ ਮਨੁੱਖ ਠੱਗੀ-ਬੋਰੀ ਕਰਦਾ ਹੈ, ਅੰਤ ਵੇਲੇ
ਸਾਥ ਨਿਭਾਉਣਾ ਤਾਂ ਕਿਤੇ ਰਿਹਾ, ਬੁਢੇਪਾ ਆਇਆਂ ਹੀ ਉਹ ਖੁਸ਼ ਹੋ ਕੇ ਪਾਣੀ ਦਾ
ਘੁੱਟ ਭੀ ਨਹੀਂ ਦੇਂਦੇ । ੯ ।

ਸੰਤਹੁ ਮਨ ਪਵਨੈ ਸੁਖੁ ਬਨਿਆ ॥ ਕਿਛੁ ਜੋਗੁ ਪਰਾਪਤਿ ਗਨਿਆ ॥
ਰਹਾਉ ॥ ਗੁਰਿ ਦਿਖਲਾਈ ਮੋਰੀ ॥ ਜਿਤੁ ਮਿਰਗ ਪੜਤ ਹੈ ਚੇਰੀ ॥
ਮੂੰਦਿ ਲੀਏ ਦਰਵਾਜੇ ॥ ਬਾਜੀਅਲੇ ਅਨਹਦ ਬਾਜੇ ॥ ੧ ॥ ਕੁੰਭ ਕਮਲੁ
ਜਲਿ ਭਰਿਆ ॥ ਜਲੁ ਮੇਟਿਆ ਉਭਾ ਕਰਿਆ ॥ ਕਹੁ ਕਬੀਰ ਜਨ
ਜਾਨਿਆ ॥ ਜਉ ਜਾਨਿਆ ਤਉ ਮਨੁ ਮਾਨਿਆ ॥੨॥੧੦॥ [ਪੰਨਾ ੬੫੬]

ਪਦ ਅਰਥ :-ਸੰਤਹੁ-ਹੇ ਸੰਤ ਜਨੋ ! ਮਨ ਪਵਨੈ-ਮਨ ਪਵਨ ਨੂੰ. ਪਉਣ

ਵਰਗੇ ਚੰਚਲ ਮਨ ਨੂੰ, ਇਸ ਮਨ ਨੂੰ ਜੋ ਪਹਿਲਾਂ ਪਉਣ ਵਰਗਾ ਚੰਚਲ ਸੀ, ਇਸ ਮਨ ਨੂੰ ਜੋ ਪਹਿਲਾਂ ਕਦੇ ਇੱਕ ਥਾਂ ਟਿਕਦਾ ਹੀ ਨਹੀਂ ਸੀ। ਜੋਗੁ ਪਰਾਪਤਿ—ਪਰਾਪਤਿ ਜੋਗੁ, ਹਾਸਲ ਕਰਨ ਜੋਗਾ [ਨੋਟ—ਕਈ ਸੱਜਣਾਂ ਨੇ ਇਸ ਦਾ ਅਰਥ ਕੀਤਾ ਹੈ—“ਜੋਗ ਦੀ ਪ੍ਰਾਪਤੀ ਹੋ ਗਈ ਹੈ”। ਪਰ ਲਫਜ਼ ‘ਜੋਗੁ’ ਦੇ ਅੰਤ ਵਿਚ () ਹੈ, ਇਸ ਦਾ ਅਰਥ “ਜੋਗ ਦੀ” ਨਹੀਂ ਹੋ ਸਕਦਾ। ਜਿਵੇਂ ‘ਗੁਰੁ ਪਰਸਾਦੁ ਕਰੈ’, ਇੱਥੇ ਲਫਜ਼ ‘ਗੁਰੁ’ ਦਾ ਅਰਥ ‘ਗੁਰ ਦਾ’ ਨਹੀਂ ਕੀਤਾ ਜਾ ਸਕਦਾ; ਹਾਂ, ‘ਗੁਰ ਪ੍ਰਸਾਦਿ’ ਵਿਚ ਲਫਜ਼ ‘ਗੁਰ’ ਦਾ ਅਰਥ ‘ਗੁਰ ਦੀ’ ਹੋਵੇਗਾ]। ਕਿਛੁ—ਕੁਝ ਬੋਝਾ ਬਹੁਤ। ਜੋਗੁ ਪਰਾਪਤਿ ਗਣਿਆ—ਇਹ ਮਨ ਹਾਸਲ ਕਰਨ ਜੋਗਾ ਗਿਣਿਆ ਜਾ ਸਕਦਾ ਹੈ, ਇਹ ਮਨ ਹੁਣ ਪ੍ਰਭੂ ਦਾ ਮਿਲਾਪ ਹਾਸਲ ਕਰਨ ਜੋਗਾ ਸਮਝਿਆ ਜਾ ਸਕਦਾ ਹੈ [ਨੋਟ—ਆਪਣੇ ਕਿਸੇ ਬਣਾਏ ਹੋਏ ਖਿਆਲ ਅਨੁਸਾਰ ਕਬੀਰ ਜੀ ਦੀ ਬਾਣੀ ਵਿਚ ਵਰਤੇ ਹੋਏ ਲਫਜ਼ ‘ਜੋਗ’ ਨੂੰ ਹਰ ਥਾਂ ‘ਜੋਗ-ਸਾਧਨ’ ਵਿਚ ਵਰਤਿਆ ਸਮਝ ਲੈਣਾ ਠੀਕ ਨਹੀਂ ਹੈ। ਸ਼ਬਦ ਵਿਚ ਜੋ ਲਫਜ਼ ਜਿਸ ਸ਼ਕਲ ਵਿਚ ਵਰਤੇ ਹੋਏ ਹਨ, ਉਹਨਾਂ ਨੂੰ ਨਿਰਪੱਖ ਹੋ ਕੇ ਸਮਝਣ ਦਾ ਜਤਨ ਕਰੀਏ। ਭਗਤ ਕਬੀਰ ਜੀ ਆਦਿਕ ਨਿਰੋ ਬੰਦਗੀ ਵਾਲੇ ਮਹਾਂਪੁਰਖ ਨਹੀਂ ਸਨ, ਉਹ ਉੱਚੇ ਦਰਜੇ ਦੇ ਕਵੀ ਭੀ ਸਨ। ਇਹਨਾਂ ਦੀ ‘ਰੱਬੀ ਕਵਿਤਾ’ ਸਹੀ ਤਰੀਕੇ ਨਾਲ ਸਮਝਣ ਲਈ ਇਹਨਾਂ ਦੇ ਹਰੇਕ ਲਫਜ਼ ਨੂੰ ਗੁਰੁ ਨਾਲ ਵੇਖ ਕੇ ਸਮਝਣ ਦੀ ਲੋੜ ਹੈ]। ਰਹਾਉ।

ਗੁਰਿ—ਗੁਰੂ ਨੇ। ਮੋਰੀ—ਕਮਜ਼ੋਰੀ। ਜਿਤੁ—ਜਿਸ ਕਮਜ਼ੋਰੀ ਦੀ ਰਾਹੀਂ। ਮਿਰਗ—ਕਾਮਾਦਿਕ ਪਸ਼ੂ। ਚੋਰੀ—ਚੁਪ-ਕੀਤੇ, ਅਡੋਲ ਹੀ, ਪਤਾ ਦੇਣ ਤੋਂ ਬਿਨਾ ਹੀ। ਮੂੰਦਿ ਲੀਏ—ਬੰਦ ਕਰ ਦਿੱਤੇ ਹਨ। ਦਰਵਾਜ਼ੇ—ਸਰੀਰਕ ਇੰਦ੍ਰੇ, ਜਿਨ੍ਹਾਂ ਦੀ ਰਾਹੀਂ ਕਾਮਾਦਿਕ ਵਿਕਾਰ ਸਰੀਰ ਉੱਤੇ ਹੱਲਾ ਕਰਦੇ ਹਨ। ਅਨਹਦ—ਇੱਕ-ਰਸ। ਬਾਜੀਅਲੇ—ਵੱਜਣ ਲੱਗ ਪਏ ਹਨ। [ਨੋਟ—ਗੁਰੂ ਦੇ ਹਿੰਦਾਇਤ ਕਰਨ ਤੋਂ ਪਹਿਲਾਂ, ਇੱਕ ਤਾਂ ਗਿਆਨ-ਇੰਦ੍ਰੇ ਖੁਲ੍ਹੇ ਰਹਿੰਦੇ ਸਨ ਤੇ ਕਾਮਾਦਿਕ ਇਹਨਾਂ ਦੀ ਰਾਹੀਂ ਅੰਦਰ ਲੰਘ ਆਉਂਦੇ ਸਨ; ਦੂਜੇ ਅੰਦਰ ਮਨ ਵੀ ਬਾਹਰਲੀਆਂ ਉਕਸਾਹਟਾਂ ਲਈ ਤਿਆਰ ਰਹਿੰਦਾ ਸੀ। ਹੁਣ, ਗੁਰੂ ਦੀ ਸਹਾਇਤਾ ਨਾਲ ਗਿਆਨ-ਇੰਦ੍ਰੇ ਪਰਾਇਆ ਰੂਪ ਨਿੰਦਿਆ ਆਦਿਕ ਨੂੰ ਸ਼ੀਕਾਰ ਕਰਨ ਵਲੋਂ ਰੋਕ ਲਏ ਗਏ ਹਨ; ਦੂਜੇ, ਪ੍ਰਭੂ ਦੀ ਸਿਫਤਿ-ਸਾਲਾਹ ਰੂਪ ਵਾਜੇ ਇਤਨੇ ਜ਼ੋਰ ਨਾਲ ਵੱਜ ਰਹੇ ਹਨ ਕਿ ਅੰਦਰ ਬੈਠੇ ਮਨ ਨੂੰ ਬਾਹਰੋਂ ਕਾਮਾਦਿਕਾਂ ਦਾ ਖੜਾਕ ਸੁਣਾਈ ਹੀ ਨਹੀਂ ਦੇਂਦਾ]। ੧।

ਕੰਭ—ਹਿਰਦਾ-ਰੂਪ ਘੜਾ। ਜਲਿ—ਵਿਕਾਰ-ਰੂਪ ਪਾਣੀ ਨਾਲ। ਮੋਟਿਆ—ਡੋਲੂ ਦਿੱਤਾ ਹੈ। ਉਭਾ—ਉੱਚਾ, ਸਿੱਧਾ। ਜਾਨਿਆ—ਜਾਣ ਲਿਆ ਹੈ, ਪ੍ਰਭੂ ਨਾਲ ਜਾਣ-

ਪਛਾਣ ਕਰ ਲਈ ਹੈ । ਮਾਨਿਆ—ਪਤੀਜ ਗਿਆ ਹੈ । ੨ ।

ਅਰਥ :—ਹੇ ਸੰਤ ਜਨੋ ! (ਮੇਰੇ) ਪਉਣ (ਵਰਗੇ ਚੰਚਲ) ਮਨ ਨੂੰ (ਹੁਣ) ਸੁਖ ਮਿਲ ਗਿਆ ਹੈ, (ਹੁਣ ਇਹ ਮਨ ਪ੍ਰਭੂ ਦਾ ਮਿਲਾਪ) ਹਾਸਲ ਕਰਨ ਜੋਗਾ ਬੋੜਾ ਬਹੁਤ ਸਮਝਿਆ ਜਾ ਸਕਦਾ ਹੈ । ਰਹਾਉ ।

(ਕਿਉਂਕਿ) ਸਤਿਗੁਰੂ ਨੇ (ਮੈਨੂੰ ਮੇਰੀ ਉਹ) ਕਮਜ਼ੋਰੀ ਵਿਖਾ ਦਿੱਤੀ ਹੈ ਜਿਸ ਕਰਕੇ (ਕਾਮਾਦਿਕ) ਪਸ਼ੁ ਅਡੋਲ ਹੀ (ਮੈਨੂੰ) ਆ ਵਥਾਉਂਦੇ ਸਨ; (ਸੋ, ਮੈਂ ਗੁਰੂ ਦੀ ਮਿਹਰ ਨਾਲ ਸਰੀਰ ਦੇ) ਦਰਵਾਜ਼ੇ (ਗਿਆਨ-ਇੰਦ੍ਰੇ : ਪਰ ਨਿੰਦਾ, ਪਰ ਤਨ, ਪਰ ਧਨ ਆਦਿਕ ਵਲੋਂ) ਬੰਦ ਕਰ ਲਏ ਹਨ ਤੇ (ਮੇਰੇ ਅੰਦਰ ਪ੍ਰਭੂ ਦੀ ਸਿਫਤਿ-ਸਾਲਾਹ ਦੇ) ਵਾਜੇ ਇੱਕ-ਰਸ ਵੱਜਣ ਲੱਗ ਪਏ ਹਨ । ੧ ।

(ਮੇਰਾ) ਹਿਰਦਾ-ਕਮਲ ਰੂਪ ਘੜਾ (ਪਹਿਲਾਂ ਵਿਕਾਰਾਂ ਦੇ) ਪਾਣੀ ਨਾਲ ਭਰਿਆ ਹੋਇਆ ਸੀ, (ਹੁਣ ਗੁਰੂ ਦੀ ਬਰਕਤਿ ਨਾਲ ਮੈਂ ਉਹ) ਪਾਣੀ ਡੋਲ ਦਿੱਤਾ ਹੈ ਤੇ (ਹਿਰਦੇ ਨੂੰ) ਉੱਚਾ ਕਰ ਦਿੱਤਾ ਹੈ । ਹੇ ਦਾਸ ਕਬੀਰ ! (ਹੁਣ) ਆਖ-ਮੈਂ (ਪ੍ਰਭੂ ਨਾਲ) ਜਾਣ-ਪਛਾਣ ਕਰ ਲਈ ਹੈ, ਤੇ ਜਦੋਂ ਤੋਂ ਇਹ ਸਾਂਝ ਪਾਈ ਹੈ, ਮੇਰਾ ਮਨ (ਉਸ ਪ੍ਰਭੂ ਵਿਚ ਹੀ) ਗਿੱਝ ਗਿਆ ਹੈ । ੨ । ੧੦ ।

ਸ਼ਬਦ ਦਾ ਭਾਵ :—ਜਦੋਂ ਗੁਰੂ ਮਨੁੱਖ ਨੂੰ ਸਮਝਾ ਦੇਂਦਾ ਹੈ ਕਿ ਵਿਕਾਰ ਕਿਵੇਂ ਹੱਲਾ ਆ ਕਰਦੇ ਹਨ, ਤੇ ਜਦੋਂ ਸਿਮਰਨ ਦੀ ਸਹਾਇਤਾ ਨਾਲ ਮਨੁੱਖ ਉਹਨਾਂ ਹੱਲਿਆਂ ਤੋਂ ਬਚਾਉ ਕਰ ਲੈਂਦਾ ਹੈ, ਤਾਂ ਮਨ ਚੰਚਲਤਾ ਵਲੋਂ ਹਟ ਕੇ ਆਤਮਕ ਸੁਖ ਵਿਚ ਟਿਕ ਜਾਂਦਾ ਹੈ । ੧੦ ।

ਰਾਗੁ ਸੋਰਠਿ ॥ ਭੂਖੈ ਭਗਤਿ ਨ ਕੀਜੈ ॥ ਯਹ ਮਾਲਾ ਅਪਨੀ ਲੀਜੈ ॥

ਹਉ ਮਾਂਗਉ ਸੰਤਨ ਰੇਨਾ ॥ ਮੈ ਨਾਹੀ ਕਿਸੀ ਕਾ ਦੇਨਾ ॥ ੧ ॥ ਮਾਧੋ ਕੈਸੀ ਬਨੈ ਤੁਮ ਸੰਗੇ ॥ ਆਪਿ ਨ ਦੇਹੁ ਤ ਲੇਵਉ ਮੰਗੇ ॥ ਰਹਾਉ ॥ ਦੁਇ ਸੇਰ ਮਾਂਗਉ ਚੂਨਾ ॥ ਪਾਉ ਘੀਉ ਸੰਗਿ ਲੂਨਾ ॥ ਅਧ ਸੇਰੁ ਮਾਂਗਉ ਦਾਲੇ ॥

ਮੈ ਕਉ ਦੋਨਉ ਵਖਤ ਜਿਵਾਲੇ ॥ ੨ ॥ ਖਾਟ ਮਾਂਗਉ ਚਉਪਾਈ ॥ ਸਿਰਹਾਨਾ ਅਵਰ ਤੁਲਾਈ ॥ ਉਪਰ ਕਉ ਮਾਂਗਉ ਖੀਂਧਾ ॥ ਤੇਰੀ ਭਗਤਿ ਕਰੈ ਜਨੁ ਥੀਂਧਾ ॥ ੩ ॥ ਮੈ ਨਾਹੀ ਕੀਤਾ ਲਬੇ ॥ ਇਕੁ ਨਾਉ ਤੇਰਾ ਮੈ ਵਬੋ ॥ ਕਹਿ ਕਬੀਰ ਮਨੁ ਮਾਨਿਆ ॥ ਮਨੁ ਮਾਨਿਆ ਤਉ ਹਰਿ ਜਾਨਿਆ ॥

੪ ॥ ੧੧ ॥ [ਪੰਨਾ ੬੫੬]

ਪਦ ਅਰਥ :—ਭੂਖ-ਰੋਜ਼ੀ ਮਾਇਆ ਆਦਿਕ ਦੀ ਤਾਂਘ । ਭੂਖਾ-ਰੋਜ਼ੀ ਮਾਇਆ

ਆਦਿਕ ਦੀ ਤ੍ਰਿਸ਼ਨਾ ਦੇ ਅਧੀਨ। ਭੂਖੇ-ਰੋਜ਼ੀ ਮਾਇਆ ਆਦਿਕ ਦੀ ਤ੍ਰਿਸ਼ਨਾ ਦੇ ਅਧੀਨ ਰਿਹਾਂ। ਨ ਕੀਜੈ-ਨਹੀਂ ਕੀਤੀ ਜਾ ਸਕਦੀ। ਯਹ-ਇਹ। ਲੀਜੈ-ਕਿਰਪਾ ਕਰ ਕੇ ਲੈ ਲਉ। ਯਹ.....ਲੀਜੈ। ਹੇ ਪ੍ਰਭੂ ! ਇਹ ਆਪਣੀ ਮਾਲਾ ਮੈਥੋਂ ਲੈ ਲਉ।

ਨੋਟ-ਕੀ ਭਗਤ ਕਬੀਰ ਜੀ ਮਾਲਾ ਨਾਲ ਭਗਤੀ ਕਰਿਆ ਕਰਦੇ ਸਨ ? ਬਿਲਾ-ਵਲ ਰਾਗ ਦੇ ਇਕ ਸ਼ਬਦ ਵਿਚ ਭੀ ਕਬੀਰ ਜੀ ਦੀ ਮਾਲਾ ਦਾ ਜ਼ਿਕਰ ਆਉਂਦਾ ਹੈ ਜਦੋਂ ਉਹਨਾਂ ਦੀ ਮਾਂ ਗਿਲ੍ਹਾ ਕਰਦੀ ਹੈ ਕਿ-

“ਹਮਾਰੈ ਕੁਲ ਕਉਨੈ ਰਾਮੁ ਕਹਿਓ ॥ ਜਬ ਕੀ ਮਾਲਾ

ਲਈ ਨਿਪੂਤੇ ਤਬ ਤੇ ਸੁਖੁ ਨ ਭਇਓ”। ਰਹਾਉ।

ਪਰ ਮਾਲਾ ਬਾਰੇ ਕਬੀਰ ਜੀ ਦੇ ਆਪਣੇ ਖ਼ਿਆਲ ਤਾਂ ਇਉਂ ਹਨ :-

(੧) “ਕਬੀਰ ਮੇਰੀ ਸਿਮਰਨੀ ਰਸਨਾ ਉਪਰਿ ਰਾਮ ॥”

[ਸਲੋਕ

(੨) “ਮਾਥੇ ਤਿਲਕੁ ਹੋਥ ਮਾਲਾ ਬਾਨਾ ॥

ਲੋਗਨ ਰਾਮ ਖਿਲਉਨਾ ਜਾਨਾ ॥”

ਭੋਰਉ

ਇਹਨਾਂ ਪ੍ਰਮਾਣਾਂ ਤੋਂ ਇਉਂ ਜ਼ਾਹਰ ਹੁੰਦਾ ਹੈ ਕਿ ਕਬੀਰ ਜੀ ਮਾਲਾ ਨੂੰ ਦਿਖ-ਲਾਵਾ ਸਮਝਦੇ ਸਨ। ਜੀਭ ਉੱਤੇ ਹਰ ਵੇਲੇ ਰਾਮ ਦਾ ਨਾਮ ਟਿਕਿਆ ਰਹਿਣਾ-ਇਹ ਉਹਨਾਂ ਦੀ ਮਾਲਾ ਸੀ।

ਪਰ, ਉੱਪਰਲੇ ਸ਼ਬਦ ਵਿਚ ਉਹ ਆਪ ਪ੍ਰਭੂ ਨੂੰ ਆਖਦੇ ਹਨ ਕਿ ਆਪਣੀ ਮਾਲਾ ਲੈ ਲਉ, ਤੇ ਬਿਲਾਵਲ ਰਾਗ ਵਾਲੇ ਸ਼ਬਦ ਵਿਚ ਉਹਨਾਂ ਦੀ ਮਾਂ ਸ਼ਿਕਾਇਤ ਕਰਦੀ ਹੈ ਕਿ “ਜਬ ਕੀ ਮਾਲਾ ਲਈ ਨਿਪੂਤੇ”।

ਸੁਆਦਲੀ ਗੱਲ ਇਹ ਹੈ ਕਿ ਦੋਹੀਂ ਥਾਈਂ ਗਿਲ੍ਹਾ ਕਰਨ ਦੇ ਸੰਬੰਧ ਵਿਚ ਹੀ ‘ਮਾਲਾ’ ਦਾ ਜ਼ਿਕਰ ਆਇਆ ਹੈ। ਕਦੇ ਪ੍ਰਭੂ-ਪਿਆਰ ਵਿਚ ਆ ਕੇ ਭਗਤ ਜੀ ਨੇ ਕਿਤੇ ‘ਮਾਲਾ’ ਦੀ ਗੱਲ ਨਹੀਂ ਕੀਤੀ। ਇਉਂ ਜਾਪਦਾ ਹੈ ਕਿ ਇਹਨੀਂ ਦੋਹੀਂ ਥਾਈਂ ਲਫਜ਼ ‘ਮਾਲਾ’ ਦੀ ਠਾਹੀਂ ਕਿਸੇ ਐਸੇ ਕੰਮ ਦਾ ਜ਼ਿਕਰ ਕੀਤਾ ਜਾ ਰਿਹਾ ਹੈ, ਜੋ ਲਫਜ਼ ‘ਮਾਲਾ’ ਵਰਤਣ ਵਾਲੇ ਨੂੰ ਪਸੰਦ ਨਹੀਂ ਹੈ। ਜਗਤ ਵਿਚ ਕਈ ਲਫਜ਼ ਤਾਂ ਪਿਆਰ ਦਾ ‘ਚਿਹਨ’ ਬਣ ਜਾਂਦੇ ਹਨ ਤੇ ਕਈ ਲਫਜ਼ ਨਫਰਤ ਦਾ। ਕ੍ਰਿਸ਼ਨ ਜੀ ਦੇ ਉਪਾਸ਼ਕ ਵਾਸਤੇ ਲਫਜ਼ ‘ਬਾਂਸਰੀ ਵਾਲਾ’ ਤੇ ‘ਕੰਬਲੀ ਵਾਲਾ’ ਤਾਂ ਦਿਲ ਨੂੰ ਪਿਆਰ ਦੀ ਖਿੱਚ ਪਾਉਂਦੇ ਹਨ; ਪਰ, ‘ਬ੍ਰਾਹਮਣ’ ਸਭ ਤੋਂ ਉੱਚੀ ਜਾਤ ਦਾ ਹੁੰਦਿਆਂ ਭੀ, ਜੇ ਪਿੰਡਾਂ ਵਿਚ ਕਿਸੇ ਬੰਦੇ ਦੇ ਮੱਥੇ ਸਵੇਰੇ ਉਠਦਿਆਂ ਲੱਗ ਜਾਏ ਤਾਂ ਭਰਮੀ ਲੋਕਾਂ ਵਿਚ ਇਹ ਭੈੜਾ ਲੱਛਣ ਗਿਣਿਆ ਜਾਂਦਾ ਹੈ।

[ਮੇਰਾ ਇਕ ਗਰੀਬ-ਹਿੰਦੂ ਘਰ ਵਿਚ ਜਨਮ ਹੋਇਆ ਸੀ। ਨਾਵੀਂ ਜਮਾਤ ਵਿਚ

ਅੱਪੜਨ ਤੋਂ ਚਾਰ-ਪੰਜ ਮਹੀਨੇ ਪਹਿਲਾਂ ਮੈਂ ਸਿੱਖ ਬਣਿਆ ਸਾਂ। ਸਾਡੇ ਸਕੂਲ ਦਾ ਹੈੱਡ ਮਾਸਟਰ ਇਕ ਵਹਿਮੀ ਜਿਹਾ ਸੱਜਣ ਸੀ; ਉਸ ਨੂੰ ਮੇਰੀ ਇਹ ਤਬਦੀਲੀ ਚੰਗੀ ਨਾਂਹ ਲੱਗੀ। ਪਰ, ਸਾਰੀ ਜਮਾਤ ਵਿਚ ਚੁੰਕਿ ਮੈਂ ਇਕੱਲਾ ਹੀ ਵਜ਼ੀਫ਼ਾ ਲੈਣ ਵਾਲਾ ਮੁੰਡਾ ਸਾਂ, ਇਸ ਗੱਲ ਦਾ ਉਹਨਾਂ ਨੂੰ ਲਿਹਾਜ਼ ਸੀ। ਅਸੀਂ ਸਿੱਖ ਮੁੰਡੇ ਰਲ ਕੇ ਹਫ਼ਤੇ ਵਿਚ ਇੱਕ ਵਾਰੀ ਸ਼ਹਿਰ ਦੇ ਗੁਰਦੁਆਰੇ ਵਿਚ ਜਾ ਕੇ ਸ਼ਬਦ ਪੜ੍ਹਿਆ ਕਰਦੇ ਸਾਂ, ਇਹ ਗੱਲ ਹੈੱਡਮਾਸਟਰ ਨੂੰ ਭਾਉਂਦੀ ਨਹੀਂ ਸੀ। ਇੱਕ ਵਾਰੀ ਰੋਕਿਓ ਨੇ, ਪਰ ਉਸ ਦਾ ਅਸਰ ਉਹਨਾਂ ਦੀ ਮਰਜ਼ੀ ਦੇ ਉਲਟ ਹੋਇਆ। ਸੋ, ਰੋਕਣੋਂ ਤਾਂ ਹਟ ਗਏ, ਪਰ ਜੇ ਕਿਸੇ ਦਿਨ ਮੈਂ ਜਮਾਤ ਵਿਚ ਬਾਕੀ ਮੁੰਡਿਆਂ ਤੋਂ ਪਿੱਛੇ ਜਾ ਬੈਠਾਂ ਤਾਂ ਉਹ ਝੱਟ ਮੈਨੂੰ ਅੱਗੇ ਸੱਦ ਕੇ ਬਿਠਾ ਦੇਂਦੇ ਤੇ ਕਹਿੰਦੇ—ਬੱਸ ! ਤੈਨੂੰ ਹੋਰ ਕੀਹ ਕੰਮ ਹੈ ? ਤੂੰ ਧਰਮਸਾਲੇ ਜਾ ਕੇ ਢੋਲਕੀ ਵਜਾ ਤੇ ਮਾਲਾ ਫੇਰ। ਮੈਨੂੰ ਢੋਲਕੀ ਵਜਾਉਣੀ ਨਹੀਂ ਸੀ ਆਉਂਦੀ, ਨਾਂਹ ਮੈਨੂੰ ਵਜਾਉਂਦਿਆਂ ਉਹਨਾਂ ਕਦੇ ਵੇਖਿਆ ਸੀ, ਨਾਂਹ ਹੀ ਮੇਰੇ ਪਾਸ ਕੋਈ ਮਾਲਾ ਸੀ। ਇਹ ਲਫਜ਼ ਮਾਲਾ ਤੇ ਢੋਲਕੀ ਉਹਨਾਂ ਦੇ ਦਿਲ ਦੀ ਨਫ਼ਰਤ ਦਾ ਬਾਹਰਲਾ ਵਿਕਾਸ ਸੀ।]

ਇਹ ਹੱਡ-ਬੀਤੀ ਇੱਥੇ ਇਹ ਦੱਸਣ ਲਈ ਲਿਖੀ ਗਈ ਹੈ ਕਿ ਜਦੋਂ ਕਿਸੇ ਦਾ ਵੇਖਣ-ਨੂੰ-ਦਿੱਸਦਾ ਧਾਰਮਿਕ ਕੰਮ ਪਸੰਦ ਨਾਂਹ ਆਵੇ, ਤਾਂ ਮੁਹਾਵਰੇ ਦੇ ਤੌਰ ਤੇ ਲਫਜ਼ 'ਮਾਲਾ' ਆਦਿਕ ਵਰਤਿਆ ਜਾਂਦਾ ਹੈ।]

ਸੋ, “ਯਹ ਮਾਲਾ ਅਪਨੀ ਲੀਜੈ” ਦਾ ਅਰਥ ਹੈ ਕਿ ਮੈਨੂੰ ਇਹ ਉਪਰੋਂ-ਦਿੱਸਦਾ ਧਾਰਮਿਕ ਕੰਮ ਪਸੰਦ ਨਹੀਂ ਹੈ। “ਭੂਖੇ.....ਲੀਜੈ”—ਜੇ ਮਨੁੱਖ ਦੀ ਰੋਟੀ ਵਲੋਂ ਹੀ ਤ੍ਰਿਸ਼ਨਾ ਨਹੀਂ ਮੁੱਕੀ ਤਾਂ ਉਹ ਪ੍ਰਭੂ ਦੀ ਭਗਤੀ ਨਹੀਂ ਕਰ ਸਕਦਾ, ਇਹ ਭਗਤੀ ਵਿਖਾਵੇ ਦੀ ਹੀ ਰਹਿ ਜਾਂਦੀ ਹੈ, ਤੇ ਇਹ ਮੈਨੂੰ ਪਸੰਦ ਨਹੀਂ। ਹਉ—ਮੈਂ। ਰੇਨਾ—ਚਰਨ-ਧੂੜ। ਕਿਸੀ ਕਾ ਦੇਨਾ—ਕਿਸੇ ਦੀ ਮੁਬਾਜ਼ੀ, ਕਿਸੇ ਦੇ ਦਬਾਉ ਹੇਠ ਹੋਣਾ। ੧।

ਕੈਸੀ ਬਨੈ—ਕਿਵੇਂ ਨਿਭ ਸਕਦੀ ਹੈ ? ਤੁਮ ਸੰਗੋ—ਤੈਥੋਂ ਸੰਗਿਆਂ, ਤੈਥੋਂ ਸ਼ਰਮ ਕੀਤਿਆਂ। ਲੇਵਉ ਮੰਗੋ—ਮੈਂ ਮੰਗ ਕੇ ਲੈ ਲਵਾਂਗਾ। ਰਹਾਉ।

ਚੁਨਾ—ਆਟਾ। ਜਵਾਲੇ—ਜੀਉਂਦਿਆਂ ਰੱਖੇ। ੨।

ਖਾਟ—ਮੰਜੀ। ਚਉਪਾਈ—ਚਾਰ ਪਾਵਿਆਂ ਵਾਲੀ, ਸਾਬਤ। ਖੀਂਧਾ—ਰਜ਼ਾਈ। ਥੀਂਧਾ—ਥੀਂਧਾ, ਪ੍ਰੇਮ ਵਿਚ ਰਸ ਕੇ। ੩।

ਲਬੋ—ਲਾਲਚ। ਮੈ ਫਬੋ—ਮੈਨੂੰ ਪਸੰਦ ਹੈ। ਜਾਨਿਆ—ਸਾਂਝ ਪਾ ਲਈ ਹੈ। ੪।

ਅਰਥ :-ਹੇ ਪ੍ਰਭੂ ! ਤੈਥੋਂ ਸ਼ਰਮ ਕੀਤਿਆਂ ਨਹੀਂ ਨਿਭ ਸਕਣੀ; ਸੋ, ਜੇ ਤੂੰ ਆਪ ਨਾਂਹ ਦੇਵੇਂਗਾ, ਤਾਂ ਮੈਂ ਹੀ ਮੰਗ ਕੇ ਲੈ ਲਵਾਂਗਾ। ਰਹਾਉ।

ਜੇ ਮਨੁੱਖ ਦੀ ਰੋਟੀ ਵਲੋਂ ਹੀ ਤ੍ਰਿਸ਼ਨਾ ਨਹੀਂ ਮੁੱਕੀ, ਤਾਂ ਉਹ ਪ੍ਰਭੂ ਦੀ ਭਗਤੀ ਨਹੀਂ ਕਰ ਸਕਦਾ। ਫਿਰ ਉਹ ਭਗਤੀ ਵਿਖਾਵੇ ਦੀ ਹੀ ਰਹਿ ਜਾਂਦੀ ਹੈ। (ਪ੍ਰਭੂ ! ਇੱਕ ਤਾਂ ਮੈਨੂੰ ਰੋਟੀ ਵਲੋਂ ਬੇ-ਫਿਕਰ ਕਰ, ਦੂਜੇ) ਮੈਂ ਸੰਤਾਂ ਦੀ ਚਰਨ-ਸੂੜ ਮੰਗਦਾ ਹਾਂ, ਤਾਕਿ ਮੈਂ ਕਿਸੇ ਦਾ ਮੁਥਾਜ ਨਾਂਹ ਹੋਵਾਂ। ੧।

ਮੈਨੂੰ ਦੋ ਸੋਰ ਆਟੇ ਦੀ ਲੋੜ ਹੈ, ਇਕ ਪਾਉ ਪਿਉ ਤੇ ਕੁਝ ਲੂਣ ਚਾਹੀਦਾ ਹੈ, ਮੈਂ ਤੈਥੋਂ ਅੱਧ ਸੋਰ ਦਾਲ ਮੰਗਦਾ ਹਾਂ—ਇਹ ਚੀਜ਼ਾਂ ਮੇਰੇ ਦੋਹਾਂ ਵੇਲਿਆਂ ਦੀ ਗੁਜ਼ਰਾਨ ਲਈ ਕਾਫ਼ੀ ਹਨ। ੨।

ਸਾਬਤ ਮੰਜੀ ਮੰਗਦਾ ਹਾਂ, ਸਿਰ੍ਹਾਣਾ ਤੇ ਤੁਲਾਈ ਭੀ। ਉਪਰ ਲੈਣ ਲਈ ਰਜ਼ਾਈ ਦੀ ਲੋੜ ਹੈ—ਬੱਸ ! ਫਿਰ ਤੇਰਾ ਭਗਤ (ਸਰੀਰਕ ਲੋੜਾਂ ਵਲੋਂ ਬੇ-ਫਿਕਰ ਹੋ ਕੇ) ਤੇਰੇ ਪ੍ਰੇਮ ਵਿਚ ਭਿੱਜ ਕੇ ਤੇਰੀ ਭਗਤੀ ਕਰੇਗਾ। ੩।

ਕਬੀਰ ਆਖਦਾ ਹੈ—ਹੇ ਪ੍ਰਭੂ ! ਮੈਂ (ਮੰਗਣ ਵਿਚ) ਕੋਈ ਲਾਲਚ ਨਹੀਂ ਕੀਤਾ, ਕਿਉਂਕਿ (ਉਹ ਚੀਜ਼ਾਂ ਤਾਂ ਸਰੀਰਕ ਨਿਰਬਾਹ-ਮਾੜ ਹਨ) ਅਸਲ ਵਿਚ ਤਾਂ ਮੈਨੂੰ ਤੇਰਾ ਨਾਮ ਹੀ ਪਿਆਰਾ ਹੈ। ਮੇਰਾ ਮਨ (ਤੇਰੇ ਨਾਮ ਵਿਚ) ਪਰਚਿਆ ਹੋਇਆ ਹੈ, ਤੇ ਜਦੋਂ ਦਾ ਪਰਚਿਆ ਹੈ ਤਦੋਂ ਤੋਂ ਤੇਰੇ ਨਾਲ ਮੇਰੀ (ਭੁੱਖੀ) ਜਾਣ-ਪਛਾਣ ਹੋ ਗਈ ਹੈ। ੪। ੧੧।

ਸ਼ਬਦ ਦਾ ਭਾਵ :—ਜਦ ਤਕ ਮਨੁੱਖ ਦਾ ਮਨ ਤ੍ਰਿਸ਼ਨਾ ਦੇ ਅਧੀਨ ਹੈ, ਪਰਮਾਤਮਾ ਦੀ ਭਗਤੀ ਨਹੀਂ ਕੀਤੀ ਜਾ ਸਕਦੀ। ਤ੍ਰਿਸ਼ਨਾ ਤੇ ਭਗਤੀ ਦਾ ਕਦੇ ਜੋੜ ਨਹੀਂ ਹੋ ਸਕਦਾ।

੧ ਓ ਸਤਿਗੁਰ ਪ੍ਰਸਾਦਿ ॥

ਰਾਗੁ ਸੌਰਠਿ ਬਾਣੀ ਭਗਤ ਨਾਮਦੇਵ ਜੀ ਕੀ ਘਰੁ ੨

ਜਬ ਦੇਖਾ ਤਬ ਗਾਵਾ ॥ ਤਉ ਜਨ ਧੀਰਜੁ ਪਾਵਾ ॥ ੧ ॥ ਨਾਦਿ
ਸਮਾਇਲੋਂ ਰੇ ਸਤਿਗੁਰੁ ਭੇਟਿਲੇ ਦੇਵਾ ॥੧॥ਰਹਾਉ ॥ ਜਹ ਝਿਲਿਮਿਲਿਕਾਰੁ
ਦਿਸੰਤਾ ॥ ਤਹ ਅਨਹਦ ਸਬਦੁ ਬਜੰਤਾ ॥ ਜੋਤੀ ਜੋਤਿ ਸਮਾਨੀ॥ਮੈ ਗੁਰ
ਪਰਸਾਦੀ ਜਾਨੀ॥੨॥ ਰਤਨ ਕਮਲ ਕੋਠਰੀ ॥ ਚਮਕਾਰ ਬੀਜੁਲ ਤਹੀ॥
ਨੇਰੈ, ਨਾਹੀ ਦੂਰਿ ॥ ਨਿਜ ਆਤਮੈ ਰਹਿਆ ਭਰਪੂਰਿ ॥੩॥ ਜਹ ਅਨਹਤ
ਸੂਰ ਉਜਾਰਾ ॥ ਤਹ ਦੀਪਕ ਜਲੈ ਛੰਛਾਰਾ ॥ ਗੁਰ ਪਰਸਾਦੀ ਜਾਨਿਆ ॥
ਜਨੁ ਨਾਮਾਂ ਸਹਜਿ ਸਮਾਨਿਆ ॥੪॥੧॥ [ਪੰਨਾ ੬੫੬]

ਪਦ ਅਰਥ :-ਦੇਖਾ-ਦੇਖਾਂ, ਵੇਖਦਾ ਹਾਂ; ਪ੍ਰਭੂ ਦਾ ਦੀਦਾਰ ਕਰਦਾ ਹਾਂ । ਗਾਵਾ
-ਗਾਵਾਂ, ਮੈਂ (ਉਸ ਦੇ ਗੁਣ) ਗਾਉਂਦਾ ਹਾਂ । ਤਉ-ਤਦੋਂ । ਜਨ-ਹੋ ਭਾਈ ! ਪਾਵਾ-
ਮੈਂ ਹਾਸਲ ਕਰਦਾ ਹਾਂ । ਧੀਰਜੁ-ਸ਼ਾਂਤੀ, ਅਡੋਲਤਾ, ਟਿਕਾਉ । ੧ ।

ਨਾਦਿ-ਨਾਦ ਵਿਚ, (ਗੁਰੂ ਦੇ) ਸ਼ਬਦ ਵਿਚ । ਸਮਾਇਲੋਂ-ਸਮਾ ਗਿਆ ਹੈ, ਲੀਨ
ਹੋ ਗਿਆ ਹੈ । ਰੇ-ਹੋ ਭਾਈ ! ਭੇਟਿਲੇ-ਮਿਲਾ ਦਿੱਤਾ ਹੈ । ਦੇਵਾ-ਹਰੀ ਨੇ । ੧। ਰਹਾਉ।

ਜਹ-ਜਿੱਥੇ, ਜਿਸ (ਮਨ) ਵਿਚ । ਝਿਲਿਮਿਲਿਕਾਰੁ-ਇੱਕ-ਰਸ ਚੰਚਲਤਾ, ਸਦਾ
ਚੰਚਲਤਾ ਹੀ ਚੰਚਲਤਾ । ਦਿਸੰਤਾ-ਦਿੱਸਦੀ ਸੀ । ਤਹ-ਉੱਥੇ, ਉਸ (ਮਨ) ਵਿਚ ।
ਅਨਹਦ-ਇੱਕ-ਰਸ । ਸਬਦ ਬਜੰਤਾ-ਸ਼ਬਦ ਵੱਜ ਰਿਹਾ ਹੈ, ਸਤਿਗੁਰੂ ਦੇ ਸ਼ਬਦ ਦਾ
ਪ੍ਰਭਾਵ ਜ਼ੋਰਾਂ ਵਿਚ ਹੈ । ਜੋਤੀ-ਪਰਮਾਤਮਾ ਦੀ ਜੋਤਿ ਵਿਚ । ਜੋਤਿ-ਮੇਰੀ ਜਿੰਦ, ਮੇਰੀ
ਆਤਮਾ । ਸਮਾਨੀ-(ਅੱਖਰ 'ਨ' ਦੇ ਹੇਠ ਅੱਧਾ 'ਹ' ਹੈ) । ਗੁਰ ਪਰਸਾਦੀ-ਗੁਰੂ ਦੀ
ਕਿਰਪਾ ਨਾਲ । ਜਾਨੀ-ਜਾਣੀ ਹੈ, ਸਾਂਝ ਪਈ ਹੈ । ੨ ।

ਕਮਲ ਕੋਠਰੀ-(ਹਿਰਦਾ-) ਕਮਲ-ਕੋਠੜੀ ਵਿਚ । ਰਤਨ-(ਰੱਖੀ ਗੁਣਾਂ ਦੇ)
ਰਤਨ (ਪਏ ਹੋਏ ਸਨ, ਪਰ ਮੈਨੂੰ ਪਤਾ ਨਹੀਂ ਸੀ) । ਤਹੀ-ਉਸੇ (ਹਿਰਦੇ) ਵਿਚ ।
ਚਮਕਾਰ-ਲਿਸ਼ਕ, ਚਾਨਣ । ਨਿਜ ਆਤਮੈ-ਮੇਰੇ ਆਪਣੇ ਅੰਦਰ । ੩ ।

ਛੰਛਾਰਾ-ਮੱਧਮ । ਦੀਪਕ-ਦੀਵਾ । ਤਹ-ਉਸ (ਮਨ) ਵਿਚ (ਪਹਿਲਾਂ) । ਜਹ-
ਜਿੱਥੇ (ਹੁਣ) । ਅਨਹਤ-ਇੱਕ-ਰਸ ਲਗਾਤਾਰ । ੪ ।

ਜ਼ਰੂਰੀ ਨੋਟ :-ਇਸ ਸ਼ਬਦ ਦਾ ਸਹੀ ਅਰਥ ਸਮਝਣ ਲਈ ਸਤਿਗੁਰੂ ਨਾਨਕ

ਦੇਵ ਜੀ ਦਾ ਸ਼ਬਦ, ਜੋ ਸੌਰਠਿ ਰਾਗ ਵਿਚ ਹੀ ਹੈ ਤੇ ਇਸ ਸ਼ਬਦ ਨਾਲ ਹਰ ਤਰ੍ਹਾਂ ਦਾ ਮੇਲ ਖਾਂਦਾ ਹੈ, ਇਸ ਸ਼ਬਦ ਦੇ ਨਾਲ ਨਾਲ ਪੜ੍ਹਨਾ ਜ਼ਰੂਰੀ ਹੈ।

ਸੌਰਠਿ ਮਹਲਾ ੧ ਘਰੁ ੩ ਪੰਨਾ ੫੯੯

ਜਾ ਤਿਸੁ ਭਾਵਾ ਤਦ ਹੀ ਗਾਵਾ ॥ ਤਾ ਗਾਵੇ ਕਾ ਫਲੁ ਪਾਵਾ ॥ ਗਾਵੇ
ਕਾ ਫਲੁ ਹੋਈ ॥ ਜਾ ਆਪੇ ਦੇਵੈ ਸੋਈ ॥੧॥ ਮਨਮੋਰੇ ਗੁਰ ਬਚਨੀ ਨਿਧਿ
ਪਾਈ ॥ ਤਾ ਤੇ ਸਚ ਮਹਿ ਰਹਿਆ ਸਮਾਈ ॥੧॥ ਰਹਾਉ ॥ ਗੁਰ ਸਾਖੀ
ਅੰਤਰਿ ਜਾਗੀ ॥ ਤਾ ਚੰਚਲ ਮਤਿ ਤਿਆਗੀ ॥ ਗੁਰ ਸਾਖੀ ਕਾ ਉਜੀਆਰਾ ॥

ਤਾ ਮਿਟਿਆ ਸਗਲ ਅੰਧਾਰਾ ॥ ੨ ॥ ਗੁਰ-ਚਰਨੀ ਮਨੁ ਲਾਗਾ ॥ ਤਾ
ਜਮ ਕਾ ਮਾਰਗੁ ਭਾਗਾ ॥ ਭੈ ਵਿਚਿ ਨਿਰਭਉ ਪਾਇਆ ॥ ਤਾ ਸਹਜੇ ਕੇ
ਘਰ ਆਇਆ ॥੩॥ ਭਣਤਿ ਨਾਨਕੁ ਬੂਝੈ ਕੋ ਬੀਚਾਰੀ ॥ ਇਸੁ ਜਗ ਮਹਿ
ਕਰਣੀ ਸਾਰੀ ॥ ਕਰਣੀ ਕੀਰਤਿ ਹੋਈ ॥ ਜਾ ਆਪੇ ਮਿਲਿਆ ਸੋਈ ॥੪॥
੧॥੧੨॥

ਦੋਹਾਂ ਸ਼ਬਦਾਂ ਨੂੰ ਰਲਾ ਕੇ ਗੁਰੂ ਨਾਲ ਪੜ੍ਹੋ, ਇਹਨਾਂ ਵਿਚ ਕਈ ਸੁਆਦਲੀਆਂ
ਸਾਂਝੀਆਂ ਗੱਲਾਂ ਮਿਲਦੀਆਂ ਹਨ । ਦੋਹਾਂ ਸ਼ਬਦਾਂ ਦੀ ਚਾਲ ਇੱਕੋ ਜਿਹੀ ਹੈ; ਬਹੁਤ
ਸਾਰੇ ਲਫਜ਼ ਸਾਂਝੇ ਹਨ ; ਖਿਆਲ ਭੀ ਦੋਹਾਂ ਸ਼ਬਦਾਂ ਵਿਚ ਇੱਕੋ ਹੀ ਹੈ । ਹਾਂ, ਜਿਨ੍ਹਾਂ
ਖਿਆਲਾਂ ਨੂੰ ਭਗਤ ਨਾਮਦੇਵ ਜੀ ਨੇ ਡੂੰਘੇ ਗੂੜ੍ਹ ਲਫਜ਼ਾਂ ਦੀ ਰਾਹੀਂ ਖਿਆਨ ਕੀਤਾ ਸੀ,
ਉਹਨਾਂ ਨੂੰ ਸਤਿਗੁਰੂ ਨਾਨਕ ਦੇਵ ਜੀ ਨੇ ਸਾਦਾ ਤੇ ਸੁਖਲੇ ਲਫਜ਼ਾਂ ਵਿਚ ਪਰਗਟ ਕਰ
ਦਿੱਤਾ ਹੈ; ਜਿਵੇਂ, ਬਿਲਿਮਿਲਿਕਾਰੁ—ਚੰਚਲ ਮਤਿ; ਅਨਹਤ ਸਬਦ—ਗੁਰ ਸਾਖੀ ਕਾ
ਉਜੀਆਰਾ ਆਦਿਕ ।

ਇਹਨਾਂ ਸ਼ਬਦਾਂ ਵਿਚ ਇਕ ਫਰਕ ਭੀ ਦਿੱਸਦਾ ਹੈ । ਜਿਵੇਂ, ਫਰੀਦ ਜੀ ਨੇ
ਆਖਿਆ :

“ਪਹਿਲੇ ਪਹਰੇ ਫੁਲੜਾ ਫਲੁ ਭੀ ਪਛਾ ਰਾਤਿ ॥

ਜੇ ਜਾਗੀਨਿ ਲਹੰਨਿ ਸੇ ਸਾਈ ਕੰਨਹੁ ਦਾਤਿ” ॥ ੧੧੨ ॥

ਇਸ ਵਿਚ ਫਰੀਦ ਜੀ ਨੇ ਜ਼ਿਆਦਾ ਜ਼ੋਰ ਇਸ ਗੱਲ ਉੱਤੇ ਦਿੱਤਾ ਸੀ ਕਿ ਮਨੁੱਖ
ਅੰਮ੍ਰਿਤ ਵੇਲੇ ਜ਼ਰੂਰ ਉੱਠ ਕੇ ਬੰਦਗੀ ਕਰੇ, ਤਾਹੀਏਂ ਸਾਈਂ ਦੇ ਵਰ ਤੋਂ ਦਾਤਿ ਮਿਲਦੀ ਹੈ।
ਫਰੀਦ ਜੀ ‘ਨਾਮ’ ਦੀ ਪ੍ਰਾਪਤੀ ਨੂੰ ਪ੍ਰਭੂ ਦੀ ਬਖ਼ਸ਼ਿਸ਼ ਹੀ ਮੰਨਦੇ ਹਨ, ਪਰ ਇੱਥੇ ਵਧੀਕ
ਜ਼ੋਰ ਅੰਮ੍ਰਿਤ ਵੇਲੇ ਉੱਠਣ ਉੱਤੇ ਹੈ । ਮਤਾਂ ਕੋਈ ਸਿੱਖ ਫਰੀਦ ਜੀ ਦੇ ਇਸ਼ਾਰੇ ਨੂੰ
ਸਮਝੇ ਹੀ ਨਾ ਤੇ ਆਪਣੇ ਅੰਮ੍ਰਿਤ ਵੇਲੇ ਉੱਠਣ ਦੇ ਉੱਦਮ ਉੱਤੇ ਮਾਣ ਕਰਨ ਲੱਗੇ

ਪਏ, ਸਤਿਗੁਰੂ ਨਾਨਕ ਦੇਵ ਜੀ ਨੇ ਲਫਜ਼ 'ਦਾਤਿ' ਦੀ ਰਾਹੀਂ ਇਸ ਇਸ਼ਾਰੇ-ਮਾਤ੍ਰ ਦੱਸੇ
ਖ਼ਿਆਲ ਨੂੰ ਚੰਗੀ ਤਰ੍ਹਾਂ ਪਰਗਟ ਕਰ ਦਿੱਤਾ ਹੈ ਆਪਣਾ ਇਕ ਸ਼ਲੋਕ ਇਸ ਸ਼ਲੋਕ ਦੇ
ਨਾਲ ਲਿਖ ਕੇ :

“ਦਾਤੀ ਸਾਹਿਬ ਸੰਦੀਆ, ਕਿਆ ਚਲੈ ਤਿਸੁ ਨਾਲਿ ॥ ਇਕਿ
ਜਾਰੀਦੇ ਨ ਲਹੀਨਿ, ਇਕਨਾ ਸੁਤਿਆ ਦੇਇ ਉਠਾਲਿ” ॥ ੧੧੩ ॥
ਮ: ੧ ॥

ਇਸੇ ਤਰ੍ਹਾਂ, ਇਸ ਸ਼ਬਦ ਵਿਚ ਨਾਮਦੇਵ ਜੀ ਨੇ ਇਹ ਦੱਸਿਆ ਹੈ ਕਿ ਸਤਿਗੁਰੂ
ਦੇ ਮਿਲਣ ਨਾਲ ਮੇਰੇ ਮਨ ਵਿਚ ਇਕ ਸੁੰਦਰ ਤਬਦੀਲੀ ਪੈਦਾ ਹੋ ਗਈ ਹੈ। ਜ਼ਿਆਦਾ
ਜ਼ੋਰ ਗੁਰੂ ਦੀ ਮਿਹਰ ਉੱਤੇ ਹੈ ਤੇ ਫਿਰ ਮਨ ਦੀ ਤਬਦੀਲੀ ਉੱਤੇ। ਗੁਰੂ ਕਿਵੇਂ
ਮਿਲਿਆ? ਇਹ ਗੱਲ ਉਹਨਾਂ ਇਸ਼ਾਰੇ-ਮਾਤ੍ਰ ਹੀ 'ਰਹਾਉ' ਦੀ ਤੁਕ ਵਿਚ ਦੱਸੀ ਹੈ।
ਸਤਿਗੁਰੂ ਨਾਨਕ ਦੇਵ ਜੀ ਨੇ ਉਸ ਇਸ਼ਾਰੇ-ਮਾਤ੍ਰ ਦੱਸੇ ਖ਼ਿਆਲ ਨੂੰ ਚੰਗੀ ਤਰ੍ਹਾਂ ਖੁਲ੍ਹੇ
ਲਫਜ਼ਾਂ ਵਿਚ ਬਿਆਨ ਕਰ ਦਿੱਤਾ ਹੈ ਕਿ ਇਹ ਸਾਰੀ ਮਿਹਰ ਪਰਮਾਤਮਾ ਦੀ ਹੁੰਦੀ ਹੈ,
ਤਾਂ ਹੀ ਗੁਰੂ ਮਿਲਦਾ ਹੈ।

ਪਾਠਕ ਸੱਜਣ ਮੁੜ ਇਹਨਾਂ ਦੋਹਾਂ ਸ਼ਬਦਾਂ ਨੂੰ ਸਾਹਮਣੇ ਰੱਖ ਕੇ ਗੁਰੂ ਨਾਲ ਪੜ੍ਹਨ।
ਕੀ ਇਹ ਗੱਲ ਯਕੀਨੀ ਨਹੀਂ ਹੈ ਕਿ ਸਤਿਗੁਰੂ ਨਾਨਕ ਦੇਵ ਜੀ ਨੇ ਇਹ ਸ਼ਬਦ ਭਗਤ
ਨਾਮਦੇਵ ਜੀ ਦੇ ਸ਼ਬਦ ਨੂੰ ਚੰਗੀ ਤਰ੍ਹਾਂ ਸਪੱਸ਼ਟ ਕਰਨ ਵਾਸਤੇ ਲਿਖਿਆ ਹੈ? ਗੁਰੂ
ਨਾਨਕ ਦੇਵ ਜੀ ਨੇ ਸਾਰੇ ਭਾਰਤ ਵਿਚ ਚੱਕਰ ਲਾਇਆ ਸੀ ਜਿਸ ਨੂੰ ਅਸੀਂ ਉਹਨਾਂ ਦੀ
'ਪਹਿਲੀ ਉਦਾਸੀ' ਆਖਦੇ ਹਾਂ; ਦੱਖਣ ਵਿਚ ਭੀ ਗਏ। ਨਾਮਦੇਵ ਜੀ ਸੂਬਾ ਬੰਬਈ
ਦੇ ਜ਼ਿਲਾ ਸਤਾਰਾ ਦੇ ਨਗਰ ਪੰਡਰਪੁਰ ਵਿਚ ਹੀ ਬਹੁਤ ਸਮਾ ਰਹੇ, ਉੱਥੇ ਹੀ ਇਹਨਾਂ
ਦਾ ਦੇਹਾਂਤ ਹੋਇਆ। ਸਾਰਾ ਭਾਰਤ ਮੂਰਤੀ-ਪੂਜਾ ਵਿਚ ਮਸਤ ਸੀ, ਕਿਤੇ ਟਾਵੇਂ ਟਾਵੇਂ
ਹੀ ਰੱਬ ਦੇ ਪਿਆਰੇ ਸਨ, ਜੋ ਇੱਕ ਅਕਾਲ ਦੀ ਬੰਦਗੀ ਦਾ ਮੱਧਮ ਜਿਹਾ ਦੀਵਾ ਜਗਾ
ਰਹੇ ਸਨ। ਕੀ ਇਹ ਗੱਲ ਕੁਦਰਤੀ ਨਹੀਂ ਸੀ ਕਿ ਦੱਖਣ ਵਿਚ ਜਾ ਕੇ ਇਕ ਆਪਣੇ
ਹੀ ਹਮ-ਖ਼ਿਆਲ ਰੱਬੀ ਆਸ਼ਕ ਦਾ ਵਤਨ ਵੇਖਣ ਦੀ ਤਾਂਘ ਗੁਰੂ ਨਾਨਕ ਸਾਹਿਬ ਦੇ
ਮਨ ਵਿਚ ਪੈਦਾ ਹੋਵੇ? ਕੀ ਇਹ ਗੱਲ ਕੁਦਰਤੀ ਨਹੀਂ ਸੀ ਕਿ ਉਸ ਨਗਰ ਜਾ ਕੇ
ਸਤਿਗੁਰੂ ਜੀ ਨੇ ਉੱਥੋਂ ਭਗਤ ਨਾਮਦੇਵ ਜੀ ਦੀ ਬਾਣੀ ਭੀ ਲਿਖ ਕੇ ਸਾਂਭ ਲਈ? ਇਸ ਗੱਲ ਦਾ
ਪਰਤੱਖ ਸਬੂਤ ਇਹ ਦੋਵੇਂ ਸ਼ਬਦ ਹਨ, ਜੋ ਉੱਪਰ ਲਿਖੇ ਗਏ ਹਨ। ਇਹ ਦੋਵੇਂ ਸ਼ਬਦ ਸਬੱਬ
ਨਾਲ ਹੀ ਦੋਹਾਂ ਦੇ ਲਫਜ਼ ਤੇ ਖ਼ਿਆਲ ਆਪੋ ਵਿਚ ਨਹੀਂ ਮਿਲ ਗਏ। ਇਹ ਸਭ ਕੁਝ
ਸਤਿਗੁਰੂ ਨਾਨਕ ਜੀ ਨੇ ਆਪ ਹੀ ਕੀਤਾ। ਭਗਤ ਨਾਮਦੇਵ ਜੀ ਦੀ ਬਾਣੀ ਜੋ ਗੁਰੂ ਗ੍ਰੰਥ

ਸਾਹਿਬ ਵਿਚ ਦਰਜ ਹੈ, ਸਤਗੁਰੂ ਨਾਨਕ ਦੇਵ ਜੀ ਨੇ ਆਪ ਹੀ ਉਹਨਾਂ ਦੇ ਵਤਨ ਤੋਂ ਲਿਆਂਦੀ ਤੇ ਸਿੱਖ ਕੌਮ ਵਾਸਤੇ ਆਪਣੀ ਬਾਣੀ ਦੇ ਨਾਲ ਸਾਂਭ ਕੇ ਰੱਖਣ ਲਈ ਲਿਆਂਦੀ। ਸਾਰਾ ਭਾਰਤ ਮੂਰਤੀ-ਪੂਜਕਾਂ ਨਾਲ ਭਰਿਆ ਪਿਆ ਸੀ, ਜੇ ਭਗਤ ਨਾਮਦੇਵ ਭੀ ਮੂਰਤੀ-ਪੂਜ ਹੁੰਦੇ, ਤਾਂ ਇਹਨਾਂ ਵਾਸਤੇ ਸਤਗੁਰੂ ਜੀ ਨੂੰ ਕੋਈ ਖਾਸ ਖਿੱਚ ਨਹੀਂ ਸੀ ਹੋ ਸਕਦੀ।

ਅਰਥ :—ਹੇ ਭਾਈ ! ਮੈਨੂੰ ਪ੍ਰਭੂ-ਦੇਵ ਨੇ ਸਤਗੁਰੂ ਮਿਲਾ ਦਿੱਤਾ ਹੈ, (ਉਸ ਦੀ ਬਰਕਤਿ ਨਾਲ, ਮੇਰਾ ਮਨ) ਉਸ ਦੇ ਸ਼ਬਦ ਵਿਚ ਲੀਨ ਹੋ ਗਿਆ ਹੈ। ੧। ਰਹਾਉ।

(ਹੁਣ ਸ਼ਬਦ ਦੀ ਬਰਕਤਿ ਦਾ ਸਦਕਾ) ਜਿਉਂ ਜਿਉਂ ਮੈਂ ਪਰਮਾਤਮਾ ਦਾ (ਹਰ ਥਾਂ) ਦੀਦਾਰ ਕਰਦਾ ਹਾਂ ਮੈਂ (ਆਪ-ਮੁਹਾਰਾ) ਉਸ ਦੀ ਸਿਫਤ-ਸਾਲਾਹ ਕਰਦਾ ਹਾਂ ਤੇ ਹੇ ਭਾਈ ! ਮੇਰੇ ਅੰਦਰ ਠੰਢ ਪੈਂਦੀ ਜਾਂਦੀ ਹੈ। ੧।

(ਹੇ ਭਾਈ !) ਜਿਸ ਮਨ ਵਿਚ ਪਹਿਲਾਂ ਚੰਚਲਤਾ ਦਿੱਸ ਰਹੀ ਸੀ, ਉੱਥੇ ਹੁਣ ਇੱਕ-ਰਸ ਗੁਰ-ਸ਼ਬਦ ਦਾ ਪ੍ਰਭਾਵ ਪੈ ਰਿਹਾ ਹੈ, ਹੁਣ ਮੇਰੀ ਆਤਮਾ ਪਰਮਾਤਮਾ ਵਿਚ ਮਿਲ ਗਈ ਹੈ, ਸਤਗੁਰੂ ਦੀ ਕਿਰਪਾ ਨਾਲ ਮੈਂ ਉਸ ਜੋਤਿ ਨੂੰ ਪਛਾਣ ਲਿਆ ਹੈ। ੨।

ਮੇਰੇ ਹਿਰਦੇ-ਕਮਲ ਦੀ ਕੋਠੜੀ ਵਿਚ ਰਤਨ ਸਨ (ਪਰ ਲੁਕੇ ਹੋਏ ਸਨ); ਹੁਣ ਉੱਥੇ (ਗੁਰੂ ਦੀ ਮਿਹਰ ਸਦਕਾ, ਮਾਨੋ) ਬਿਜਲੀ ਦੀ ਲਿਸ਼ਕ (ਵਰਗਾ ਚਾਨਣ) ਹੈ (ਤੇ ਉਹ ਰਤਨ ਦਿੱਸ ਪਏ ਹਨ); ਹੁਣ ਪ੍ਰਭੂ ਕਿਤੇ ਦੂਰ ਨਹੀਂ ਜਾਪਦਾ, ਨੇੜੇ ਦਿੱਸਦਾ ਹੈ, ਮੈਨੂੰ ਆਪਣੇ ਅੰਦਰ ਹੀ ਭਰਪੂਰ ਦਿੱਸਦਾ ਹੈ। ੩।

ਜਿਸ ਮਨ ਵਿਚ ਹੁਣ ਇੱਕ-ਰਸ ਸੂਰਜ ਦੇ ਚਾਨਣ ਵਰਗਾ ਚਾਨਣ ਹੈ, ਇੱਥੇ ਪਹਿਲਾਂ (ਮਾਨੋ) ਮੱਧਮ ਜਿਹਾ ਦੀਵਾ ਬਲ ਰਿਹਾ ਸੀ; ਹੁਣ ਗੁਰੂ ਦੀ ਕਿਰਪਾ ਨਾਲ ਮੇਰੀ ਉਸ ਪ੍ਰਭੂ ਨਾਲ ਜਾਣ-ਪਛਾਣ ਹੋ ਗਈ ਹੈ ਤੇ ਮੈਂ ਦਾਸ ਨਾਮਦੇਵ ਅਡੋਲ ਅਵਸਥਾ ਵਿਚ ਟਿਕ ਗਿਆ ਹਾਂ। ੪। ੧।

ਨੋਟ :—ਭਗਤ-ਬਾਣੀ ਦੇ ਵਿਰੋਧੀ ਸੱਜਣ ਇਸ ਸ਼ਬਦ ਦੇ ਲਫਜ਼ “ਅਨਹਦ ਸ਼ਬਦ” ਦਾ ਹਵਾਲਾ ਦੇ ਕੇ ਆਖਦੇ ਹਨ ਕਿ ਭਗਤ ਨਾਮਦੇਵ ਜੀ ਯੋਗਾਭਿਆਸ ਅੰਦਰ ਭੀ ਵਿਚਰਦੇ ਸਨ ਕਿਉਂਕਿ ਆਪ ਜੀ ਦੀ ਰਚਨਾ ਵਿਚ ਯੋਗ ਅਭਿਆਸ ਦੀ ਝਲਕ ਪੈਂਦੀ ਹੈ। ਪਰ ਸਿਰਫ ਲਫਜ਼ ‘ਅਨਹਦ ਸ਼ਬਦ’ ਤੋਂ ਇਹ ਗਲ ਸਾਬਤ ਨਹੀਂ ਹੋ ਜਾਂਦੀ। ਗੁਰੂ ਨਾਨਕ ਦੇਵ ਜੀ ਦਾ ਆਰਤੀ ਵਾਲਾ ਸ਼ਬਦ ਪੜ੍ਹ ਕੇ ਵੇਖੋ “ਅਨਹਤਾ ਸ਼ਬਦ ਵਾਜੰਤ ਭੇਰੀ”। ਕੀ ਸਤਗੁਰੂ ਜੀ ਨੂੰ ਯੋਗ-ਅਭਿਆਸੀ ਆਖ ਦਿਓਗੇ ?

ਭਗਤ ਜੀ ਨੇ ਤਿੰਨ ਵਾਰੀ ਸਾਫ ਲਫਜ਼ਾਂ ਵਿਚ ਆਖਿਆ ਹੈ ਕਿ ਮੈਂ ਇਹ

ਲੀਨਤਾ ਸਤਿਗੁਰੂ ਦੀ ਮਿਹਰ ਨਾਲ ਹਾਸਲ ਕੀਤੀ ਹੈ। 'ਰਹਾਉ' ਵਿਚ ਹੀ ਆਖਦੇ ਹਨ ਕਿ ਮੈਨੂੰ ਪ੍ਰਭੂ ਨੇ ਗੁਰੂ ਮਿਲਾਇਆ ਹੈ। ਫਿਰ ਦੋ ਵਾਰੀ ਹੋਰ ਆਖਦੇ ਹਨ—

ਜੋਤੀ ਜੋਤ ਸਮਾਨੀ ॥ ਮੈ ਗੁਰ ਪਰਸਾਦੀ ਜਾਨੀ ॥

ਅਤੇ ਗੁਰ ਪਰਸਾਦੀ ਜਾਨਿਆ ॥ ਜਨ ਨਾਮਾ ਸਹਜਿ ਸਮਾਨਿਆ ॥

ਇਹ ਸੱਚਾਈ ਲੁਕਾਈ ਨਹੀਂ ਜਾ ਸਕਦੀ।

ਘਰੁ ੪ ਸੋਰਠਿ ॥ ਪਾੜ ਪੜੋਸਣਿ ਪੂਛਿ ਲੇ ਨਾਮਾ, ਕਾ ਪਹਿ ਛਾਨਿ ਛਵਾਈ ਹੋ ॥ ਤੋ ਪਹਿ ਦੁਗਣੀ ਮਜ਼ਰੀ ਦੇ ਹਉ, ਮੋ ਕਉ ਬੇਢੀ ਦੇਹੁ ਬਤਾਈ ਹੋ ॥ ੧ ॥ ਰੀ ਬਾਈ ਬੇਢੀ ਦੇਨ ਨ ਜਾਈ ॥ ਦੇਖੁ ਬੇਢੀ ਰਹਿਓ ਸਮਾਈ ॥ ਹਮਾਰੈ ਬੇਢੀ ਪ੍ਰਾਣ ਅਧਾਰਾ ॥ ੧ ॥ ਰਹਾਉ ॥ ਬੇਢੀ ਪ੍ਰੀਤਿ ਮਜ਼ਰੀ ਮਾਂਗੇ, ਜਉ ਕੋਉ ਛਾਨਿ ਛਵਾਵੈ ਹੋ ॥ ਲੋਗ ਕੁਟੰਬ ਸਭਹੁ ਤੇ ਤੋਰੈ, ਤਉ ਆਪਨ ਬੇਢੀ ਆਵੈ ਹੋ ॥ ੨ ॥ ਐਸੇ ਬੇਢੀ ਬਰਨਿ ਨ ਸਾਕਉ ਸਭ ਅੰਤਰਿ ਸਭ ਠਾਈ ਹੋ ॥ ਗੁੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੈ ਕਹਨੁ ਨ ਜਾਈ ਹੋ ॥ ੩ ॥ ਬੇਢੀ ਕੇ ਗੁਨ ਸੁਨਿ ਰੀ ਬਾਈ, ਜਲਧਿ ਬਾਂਧਿ ਧੁ ਥਾਪਿਓ ਹੋ ॥ ਨਾਮੇ ਕੇ ਸੁਆਮੀ ਸੀਅ ਬਹੋਰੀ, ਲੰਕ ਭਭੀਖਣ ਆਪਿਓ ਹੋ ॥ ੪ ॥ ੨ ॥
[ਪੰਨਾ ੬੫੭]

ਪਦ ਅਰਥ :—ਪਾੜ—ਪਾਰ ਦੀ, ਨਾਲ ਦੀ। ਪੜੋਸਣਿ—ਗੁਆਂਢਣ ਨੇ। ਪੂਛਿਲੇ—ਪੁੱਛਿਆ। ਨਾਮਾ—ਹੇ ਨਾਮਦੇਵ ! ਕਾ ਪਹਿ—ਕਿਸ ਪਾਸੋਂ ? ਛਾਨਿ—ਛਿੰਨ, ਛੱਪਰੀ, ਕੁੱਲੀ। ਛਵਾਈ—ਬਣਵਾਈ ਹੈ। ਤੋ ਪਹਿ—ਤੇਰੇ ਨਾਲੋਂ। ਦੇ ਹਉ—ਮੈਂ ਦੇ ਦਿਆਂਗੀ। ਬੇਢੀ—ਤਰਖਾਣ। ਦੇਹੁ ਬਤਾਈ—ਦੱਸ ਦੇਹ। ੧।

ਰੀ ਬਾਈ—ਹੇ ਭੈਣ ! [ਨੋਟ ! ਲਫਜ਼ 'ਰੀ' ਇਸਤ੍ਰੀ ਲਿੰਗ ਹੈ ਅਤੇ 'ਰੇ' ਪੁਲਿੰਗ ਹੈ; ਜਿੱਥੇ, ਕੇ ਲੋਈ ! ਆਇਆ ਹੈ ਉੱਥੇ ਲਫਜ਼ 'ਲੋਈ' ਪੁਲਿੰਗ ਹੈ।] ਦੇਨੁ ਨ ਜਾਈ—ਦਿੱਤਾ ਨਹੀਂ ਜਾ ਸਕਦਾ। ਪ੍ਰਾਣ ਅਧਾਰਾ—ਪ੍ਰਾਣਾਂ ਦਾ ਆਸਰਾ। ਰਹਾਉ।

ਸਭਹੁ ਤੇ—ਸਭਨਾਂ ਨਾਲੋਂ। ਤੋਰੈ—ਤੋੜ ਦੇਵੇ। ਤਉ—ਤਾਂ। ਆਪਨ—ਆਪਣੇ ਆਪ। ੨।

ਬਰਨਿ ਨ ਸਾਕਉ—ਮੈਂ ਬਿਆਨ ਨਹੀਂ ਕਰ ਸਕਦਾ। ਅੰਤਰਿ—ਅੰਦਰ। ਠਾਈ—ਥਾਂਈ। ਗੁੰਗੈ—ਗੁੰਗੇ ਨੇ। ਪੂਛੈ—ਪੁੱਛਿਆਂ। ੩।

ਜਲਧਿ—ਸਮੁੰਦਰ। ਬਾਂਧਿ—(ਪੁਲ) ਬੰਨ੍ਹ ਕੇ। ਥਾਪਿਓ—ਅਟੱਲ ਕਰ ਦਿੱਤਾ। ਸੀਆ—ਸੀਤਾ। ਬਹੋਰੀ—(ਰਾਵਣ ਤੋਂ) ਮੋੜ ਲਿਆਂਦੀ। ਆਪਿਓ—ਅਪਣਾ ਦਿੱਤਾ,

ਮਾਲਕ ਬਣਾ ਦਿੱਤਾ । ੪ ।

ਅਰਥ :- ਨਾਲ ਦੀ ਗੁਆਂਢਣ ਨੇ ਪੁੱਛਿਆ—ਹੇ ਨਾਮੋ ! ਤੂੰ ਆਪਣੀ ਛੰਨ ਕਿਸ ਪਾਸੋਂ ਬਣਵਾਈ ਹੈ ? ਮੈਨੂੰ ਉਸ ਤਰਖਾਣ ਦੀ ਦੱਸ ਪਾ, ਮੈਂ ਤੇਰੇ ਨਾਲੋਂ ਦੂਣੀ ਮਜ਼ੂਰੀ ਦੇ ਦਿਆਂਗੀ । ੧ ।

ਹੇ ਭੈਣ ! ਉਸ ਤਰਖਾਣ ਦੀ (ਇਸ ਤਰ੍ਹਾਂ) ਦੱਸ ਨਹੀਂ ਪਾਈ ਜਾ ਸਕਦੀ; ਵੇਖ, ਉਹ ਤਰਖਾਣ ਹਰ ਥਾਂ ਮੌਜੂਦ ਹੈ ਤੇ ਉਹ ਮੇਰੀ ਜਿੰਦ ਦਾ ਆਸਰਾ ਹੈ । ੧ । ਰਹਾਉ ।

(ਹੇ ਭੈਣ !) ਜੇ ਕੋਈ ਮਨੁੱਖ (ਉਸ ਤਰਖਾਣ ਪਾਸੋਂ) ਛੰਨ ਬਣਵਾਏ ਤਾਂ ਉਹ ਤਰਖਾਣ ਪ੍ਰੀਤ (ਦੀ) ਮਜ਼ੂਰੀ ਮੰਗਦਾ ਹੈ; (ਪ੍ਰੀਤ ਭੀ ਅਜਿਹੀ ਹੋਵੇ ਕਿ ਲੋਕਾਂ ਨਾਲੋਂ, ਪਰਵਾਰ ਨਾਲੋਂ, ਸਭਨਾਂ ਨਾਲੋਂ, ਮੌਹ ਤੋੜ ਲਏ; ਤਾਂ ਉਹ ਤਰਖਾਣ ਆਪਣੇ ਆਪ ਆ ਜਾਂਦਾ ਹੈ । ੨ ।

(ਜਿਵੇਂ) ਜੇ ਕੋਈ ਗੁੰਗਾ ਬੜਾ ਸੁਆਦਲਾ ਪਦਾਰਥ ਖਾਏ ਤਾਂ ਪੁੱਛਿਆਂ (ਉਸ ਪਾਸੋਂ ਉਸ ਦਾ ਸੁਆਦ) ਦੱਸਿਆ ਨਹੀਂ ਜਾ ਸਕਦਾ; ਤਿਵੇਂ ਮੈਂ (ਉਸ) ਅੰਸੇ ਤਰਖਾਣ ਦਾ ਸਰੂਪ ਥਿਆਨ ਨਹੀਂ ਕਰ ਸਕਦਾ, (ਉਂਵ) ਉਹ ਸਭਨਾਂ ਵਿਚ ਹੈ, ਉਹ ਸਭ ਥਾਈਂ ਹੈ । ੩ ।

ਹੇ ਭੈਣ ! ਉਸ ਤਰਖਾਣ ਦੇ (ਕੁਝ ਥੋੜੇ ਜਿਹੇ) ਗੁਣ ਸੁਣ ਲੈ—ਉਸ ਨੇ ਧੂ ਨੂੰ ਅਟੱਲ ਪਦਵੀ ਦਿੱਤੀ, ਉਸ ਨੇ ਸਮੁੰਦਰ (ਤੇ ਪੁਲ) ਬੱਧਾ ਨਾਮਦੇਵ ਦੇ (ਉਸ ਤਰਖਾਣ) ਨੇ (ਲੋਕਾਂ ਤੋਂ) ਸੀਤਾ ਮੋੜ ਕੇ ਲਿਆਂਦੀ ਤੇ ਭਭੀਖਣ ਨੂੰ ਲੰਕਾ ਦਾ ਮਾਲਕ ਬਣਾ ਦਿੱਤਾ । ੪ । ੨ ।

ਨੋਟ :- ਇਹ ਗੱਲ ਜਗਤ ਵਿਚ ਆਮ ਵੇਖਣ ਵਿਚ ਆਉਂਦੀ ਹੈ ਕਿ ਨਿਰੇ ਪੈਸੇ ਲੈ ਕੇ ਕੰਮ ਕਰਨ ਵਾਲਿਆਂ ਨਾਲੋਂ ਉਹ ਮਨੁੱਖ ਵਧੀਕ ਖਿੱਚ ਤੇ ਸ਼ੌਕ ਨਾਲ ਕੰਮ ਕਰਦੇ ਹਨ ਜੋ ਪਿਆਰ ਦੀ ਲਗਨ ਨਾਲ ਕਰਦੇ ਹਨ । ਸੰਨ ੧੯੨੨-੨੩ ਵਿਚ ਸ੍ਰੀ ਦਰਬਾਰ ਸਾਹਿਬ ਦੇ ਸਰੋਵਰ ਦੀ ਜੋ ਕਾਰ-ਸੇਵਾ ਪ੍ਰੇਮ-ਆਸਰੇ ਸੋਨੇ ਦੇ ਚੂੜੇ ਵਾਲੀਆਂ ਬੀਬੀਆਂ ਨੇ ਦਿਨਾਂ ਵਿਚ ਹੀ ਸਿਰੇ ਚਾੜ੍ਹੀ ਦਿੱਤੀ ਸੀ, ਉਹ ਮਜ਼ੂਰੀ ਲੈ ਕੇ ਕੰਮ ਕਰਨ ਵਾਲੇ ਮੌਟੇ ਤਕੜੇ ਮਨੁੱਖ ਮਹੀਨਿਆਂ ਵਿਚ ਭੀ ਨਾ ਮੁਕਾਉਂਦੇ ।

ਨਾਮਦੇਵ ਜੀ ਮਾਇਆ ਵਲੋਂ ਤਾਂ ਗਰੀਬ ਸਨ, ਪਰ ਪ੍ਰਭੂ-ਪਿਆਰ ਵਿਚ ਰੰਗੇ ਹੋਏ ਸਨ । ਇਕ ਵਾਰੀ ਉਹਨਾਂ ਦਾ ਘਰ ਢਹਿ ਗਿਆ, ਭਗਤ ਨਾਲ ਰੱਬੀ ਪਿਆਰ ਦੀ ਸਾਂਝ ਰੱਖਣ ਵਾਲੇ ਕਿਸੇ ਪਿਆਰ-ਹਿਰਦੇ ਵਾਲੇ ਨੇ ਆ ਕੇ ਬੜੀ ਰੀਝ ਨਾਲ ਉਹ ਘਰ ਮੁੜ ਬਣਾ ਦਿੱਤਾ । ਜਿੱਥੇ ਪ੍ਰੇਮ ਹੈ ਉੱਥੇ ਰੱਬ ਆਪ ਹੈ । ਸਤਸੰਗੀ ਜੋ ਇਕ ਦੂਜੇ ਦਾ ਕੰਮ ਕਰਦੇ ਹਨ, ਪ੍ਰੇਮ ਦੇ ਖਿੱਚੇ ਹੋਏ ਕਰਦੇ ਹਨ, ਪ੍ਰੇਮ-ਦੇ-ਸੇਮੇ ਪ੍ਰਭੂ ਦੇ ਪ੍ਰੇਰੇ ਹੋਏ ਕਰਦੇ

ਹਨ, ਉਹਨਾਂ ਪ੍ਰੇਮੀ ਜੀਉੜਿਆਂ ਵਿਚ ਪ੍ਰਭੂ ਆਪ ਬੈਠਾ ਉਹ ਕੰਮ ਕਰਦਾ ਹੈ । ਸੋ, ਇਹ ਕੁਦਰਤੀ ਗੱਲ ਹੈ ਕਿ ਉਹ ਕੰਮ ਹੋਰਨਾਂ ਲੋਕਾਂ ਦੇ ਕੰਮਾਂ ਨਾਲੋਂ ਵਧੀਕ ਚੰਗਾ ਤੇ ਸੋਹਣਾ ਬਣੇ । ਨਾਮਦੇਵ ਜੀ ਦੀ ਗੁਆਂਢਣ ਦੇ ਮਨ ਵਿਚ ਭੀ ਰੀੜ ਆਈ ਉਸ ਤਰਖਾਣ ਦਾ ਪਤਾ ਲੈਣ ਲਈ, ਜਿਸ ਨੇ ਨਾਮਦੇਵ ਦਾ ਕੋਠਾ ਬਣਾਇਆ ਸੀ ।

ਨੋਟ :-ਭਗਤ-ਬਾਣੀ ਦੇ ਵਿਰੋਧੀ ਸੱਜਣ ਨੇ ਇਸ ਸ਼ਬਦ ਦੀ ਅਸ਼ੀਰਲੀ ਤੁਕ ਦਾ ਹਵਾਲਾ ਦੇ ਕੇ ਲਿਖਿਆ ਹੈ ਕਿ ਭਗਤ ਨਾਮਦੇਵ ਜੀ ਕਿਸੇ ਸਮੇਂ ਸ੍ਰੀ ਰਾਮ ਚੰਦਰ ਜੀ ਦੇ ਉਪਾਸ਼ਕ ਸਨ । ਪਰ ਇਸ ਤੋਂ ਪਹਿਲੀ ਤੁਕ ਵਿਰੋਧੀ ਸੱਜਣ ਨੇ ਪੜ੍ਹੀ ਨਹੀਂ ਜਾਪਦੀ, ਜਿਸ ਵਿਚ 'ਧੂ ਥਾਪਿਓ ਹੋ' ਲਿਖਿਆ ਹੋਇਆ ਹੈ । ਧੂ ਭਗਤ ਸ੍ਰੀ ਰਾਮ ਚੰਦਰ ਜੀ ਤੋਂ ਪਹਿਲੇ ਜੁਗ ਵਿਚ ਹੋ ਚੁਕਾ ਸੀ । ਜਿਸ 'ਬੇਛੀ' ਦੇ ਗੁਣ ਨਾਮਦੇਵ ਜੀ ਪੜ੍ਹੇ ਸਨ ਨੂੰ ਦੱਸ ਰਹੇ ਹਨ 'ਰਹਾਉ' ਦੀਆਂ ਤੁਕਾਂ ਵਿਚ, ਉਸ ਬਾਰੇ ਆਖਦੇ ਹਨ "ਬੇਛੀ ਰਹਿਓ ਸਮਾਈ" । ਸੋ ਨਾਮਦੇਵ ਜੀ ਸਰਬ ਵਿਆਪਕ ਦੇ ਉਪਾਸ਼ਕ ਸਨ ।

ਸੋਰਠਿ ਘਰੁ ੩ ॥

ਅਣਮੜਿਆ ਮੰਦਲੁ ਬਾਜੈ ॥ ਬਿਨੁ ਸਾਵਣ ਘਨਹਰੁ ਗਾਜੈ ॥ ਬਾਦਲ ਬਿਨੁ ਬਰਖਾ ਹੋਈ ॥ ਜਉ ਤਤੁ ਬਿਚਾਰੈ ਕੋਈ ॥ ੧ ॥ ਮੋ ਕਉ ਮਿਲਿਓ ਰਾਮੁ ਸਨੇਹੀ ॥ ਜਿਹ ਮਿਲਿਐ ਦੇਹ ਸੁਦੇਹੀ ॥ ੧ ॥ ਰਹਾਉ ॥ ਮਿਲਿ ਪਾਰਸ ਕੰਚਨੁ ਹੋਇਆ ॥ ਮੁਖਿ ਮਨਸਾ ਰਤਨੁ ਪਰੋਇਆ ॥ ਨਿਜ ਭਾਉ ਭਇਆ ਭ੍ਰਮੁ ਭਾਗਾ ॥ ਗੁਰ ਪੂਛੇ ਮਨੁ ਪਤੀਆਗਾ ॥ ੨ ॥ ਜਲ ਭੀਤਰਿ ਕੰਭੁ ਸਮਾਨਿਆ ॥ ਸਭ ਰਾਮੁ ਏਕੁ ਕਰਿ ਜਾਨਿਆ ॥ ਗੁਰ ਚੇਲੇ ਹੈ ਮਨੁ ਮਾਨਿਆ ॥ ਜਨ ਨਾਮੈ ਤਤੁ ਪਛਾਨਿਆ ॥ ੩ ॥ ੩ ॥ [ਪੰਨਾ ੬੫੭]

ਪਦ ਅਰਥ :- ਮੰਦਲੁ-ਢੋਲ । ਬਾਜੈ-ਵੱਸਦਾ ਹੈ । ਬਿਨੁ ਸਾਵਣ-ਸਾਵਣ ਦਾ ਮਹੀਨਾ ਆਉਣ ਤੋਂ ਬਿਨਾ ਹੀ, ਹਰ ਵੇਲੇ । ਘਨਹਰੁ-ਬੱਦਲ । ਗਾਜੈ-ਗੱਜਦਾ ਹੈ । ਜਉ-ਜਦੋਂ । ਕੋਈ-ਕੋਈ ਮਨੁੱਖ । ੧ ।

ਮੋ ਕਉ-ਮੈਨੂੰ । ਸਨੇਹੀ-ਪਿਆਰਾ । ਜਿਹ ਮਿਲਿਐ-ਜਿਸ (ਰਾਮ) ਦੇ ਮਿਲਣ ਨਾਲ । ਦੇਹ-ਸਰੀਰ । ਸੁਦੇਹੀ-ਸੋਹਣੀ ਕਾਇਆਂ । ਰਹਾਉ ।

ਮਿਲਿ-ਮਿਲ ਕੇ, ਛੋਹ ਕੇ । ਕੰਚਨੁ-ਸੋਨਾ । ਮਨਸਾ-ਮੂੰਹ ਵਿਚ ਤੇ ਖਿਆਲਾਂ ਵਿਚ, (ਭਾਵ, ਬਚਨਾਂ ਵਿਚ ਤੇ ਖਿਆਲਾਂ ਵਿਚ) । ਨਿਜ ਭਾਉ-ਆਪਣਿਆਂ ਵਾਲਾ ਪਿਆਰ ॥

ਭ੍ਰਮ-ਭੁਲੇਖਾ (ਕਿ ਕਿਤੇ ਕੋਈ ਓਪਰਾ ਭੀ ਹੈ) । ਗੁਰ ਪੂਛੇ-ਗੁਰੂ ਦੀ ਸਿੱਖਿਆ ਲੈ ਕੇ । ਪਤੀਆਗਾ-ਪਤੀਜ ਗਿਆ ਹੈ, ਤਸੱਲੀ ਹੋ ਗਈ ਹੈ । ੨ ।

ਭੀਤਰਿ-ਅੰਦਰ, ਵਿਚ। ਕੰਭ-ਪਾਣੀ ਦਾ ਘੜਾ, ਜੀਵਾਤਮਾ। ਸੁਭ-ਹਰ ਥਾਂ।
ਗੁਰ ਚੇਲੇ ਮਨੁ-ਗੁਰੂ ਦਾ ਤੇ ਚੇਲੇ ਦਾ ਮਨ। ਨਾਮੈ-ਨਾਮਦੇਵ ਨੇ। ੩।

ਅਰਥ :-ਮੈਨੂੰ ਪਿਆਰਾ ਰਾਮ ਮਿਲ ਪਿਆ ਹੈ, ਜਿਸ ਦੇ ਮਿਲਣ ਦੀ ਬਰਕਤਿ
ਨਾਲ ਮੇਰਾ ਸਰੀਰ ਭੀ ਚਮਕ ਪਿਆ ਹੈ। ੧। ਰਹਾਉ।

ਜਿਹੜਾ ਭੀ ਕੋਈ ਮਨੁੱਖ ਇਸ ਅਸਲੀਅਤ ਨੂੰ ਵਿਚਾਰਦਾ ਹੈ (ਭਾਵ, ਜਿਸ ਦੇ
ਭੀ ਅੰਦਰ ਇਹ ਮੇਲ-ਅਵਸਥਾ ਵਾਪਰਦੀ ਹੈ, ਉਸ ਦੇ ਅੰਦਰ) ਢੋਲ ਵੱਜਣ ਲੱਗ ਪੈਂਦਾ
ਹੈ (ਪਰ ਉਹ ਢੋਲ ਖੱਲ ਨਾਲ) ਮੜ੍ਹਿਆ ਹੋਇਆ ਨਹੀਂ ਹੁੰਦਾ, (ਉਸ ਦੇ ਮਨ ਵਿਚ)
ਬੱਦਲ ਗੱਜਣ ਲੱਗ ਪੈਂਦਾ ਹੈ, ਪਰ ਉਹ ਬੱਦਲ ਸਾਵਣ ਮਹੀਨੇ ਦੀ ਉਡੀਕ ਨਹੀਂ
ਕਰਦਾ (ਭਾਵ, ਹਰ ਵੇਲੇ ਗੱਜਦਾ ਹੈ), ਉਸ ਦੇ ਅੰਦਰ ਬੱਦਲਾਂ ਤੋਂ ਬਿਨਾ ਹੀ ਮੀਂਹ ਪੈਣ
ਲੱਗ ਜਾਂਦਾ ਹੈ (ਬੱਦਲ ਤਾਂ ਕਦੇ ਆਏ ਤੇ ਕਦੇ ਚਲੇ ਗਏ, ਉੱਥੇ ਹਰ ਵੇਲੇ ਹੀ ਨਾਮ ਦੀ
ਵਰਖਾ ਹੁੰਦੀ ਹੈ)। ੧।

ਨੋਟ :-ਜਿਵੇਂ ਕਿਤੇ ਢੋਲ ਵੱਜਿਆਂ ਨਿੱਕੇ-ਮੋਟੇ ਹੋਰ ਖੜਾਕ ਸੁਣਾਈ ਨਹੀਂ ਦੇਂਦੇ,
ਤਿਵੇਂ ਜਿਸ ਮਨੁੱਖ ਦੇ ਅੰਦਰ ਰਾਮ-ਨਾਮ ਦਾ ਢੋਲ ਵੱਜਦਾ ਹੈ ਨਾਮ ਦਾ ਪ੍ਰਭਾਵ ਪੈਂਦਾ
ਹੈ, ਉੱਥੇ ਮਾਇਕ ਵਿਕਾਰਾਂ ਦਾ ਸ਼ੋਰ ਨਹੀਂ ਸੁਣੀਂਦਾ; ਉੱਥੇ ਹਰ ਵੇਲੇ ਨਾਮ ਦਾ ਬੱਦਲ
ਗੱਜਦਾ ਹੈ ਤੇ ਮਨ-ਮੋਰ ਪੈਲਾਂ ਪਾਉਂਦਾ ਹੈ; ਉੱਥੇ ਹਰ ਵੇਲੇ ਨਾਮ ਦੀ ਵਰਖਾ ਨਾਲ ਠੰਢ
ਪਈ ਰਹਿੰਦੀ ਹੈ।

ਸਤਗੁਰੂ ਦੀ ਸਿੱਖਿਆ ਲੈ ਕੇ ਮੇਰਾ ਮਨ ਇਸ ਤਰ੍ਹਾਂ ਪਤੀਜ ਗਿਆ ਹੈ (ਤੇ ਸੁਅੱਛ
ਹੋ ਗਿਆ ਹੈ) ਜਿਵੇਂ ਪਾਰਸ ਨਾਲ ਛੋਹ ਕੇ (ਲੋਹਾ) ਸੋਨਾ ਬਣ ਜਾਂਦਾ ਹੈ, ਹੁਣ ਮੇਰੇ
ਬਚਨਾਂ ਵਿਚ ਤੇ ਖਿਆਲਾਂ ਵਿਚ ਨਾਮ-ਰਤਨ ਹੀ ਪਰੋਤਾ ਗਿਆ ਹੈ, (ਪ੍ਰਭੂ ਨਾਲ ਹੁਣ)
ਮੇਰਾ ਆਪਣਿਆਂ ਵਾਲਾ ਪਿਆਰ ਪੈ ਗਿਆ ਹੈ, (ਇਹ) ਭੁਲੇਖਾ ਰਹਿ ਹੀ ਨਹੀਂ ਗਿਆ
(ਕਿ ਕਿਤੇ ਕੋਈ ਓਪਰਾ ਭੀ ਹੈ)। ੨।

(ਜਿਵੇਂ ਸਮੁੰਦਰ ਦੇ) ਪਾਣੀ ਵਿਚ ਘੜੇ ਦਾ ਪਾਣੀ ਮਿਲ ਜਾਂਦਾ ਹੈ (ਤੇ ਆਪਣੀ
ਵੱਖਰੀ ਹਸਤੀ ਮਿਟਾ ਲੈਂਦਾ ਹੈ), ਮੈਨੂੰ ਭੀ ਹੁਣ ਹਰ ਥਾਂ ਰਾਮ ਹੀ ਰਾਮ ਦਿੱਸਦਾ ਹੈ (ਮੇਰੀ
ਆਪਣੀ ਅਪਣੱਤ ਰਹੀ ਹੀ ਨਹੀਂ); ਆਪਣੇ ਸਤਿਗੁਰੂ ਨਾਲ ਮੇਰਾ ਮਨ ਇੱਕ-ਮਿਕ ਹੋ
ਗਿਆ ਹੈ ਤੇ ਮੈਂ ਦਾਸ ਨਾਮੇ ਨੇ (ਜਗਤ ਦੇ) ਅਸਲੇ ਪਰਮਾਤਮਾ ਨਾਲ (ਪੱਕੀ) ਸਾਂਝ
ਪਾਲਈ ਹੈ। ੩। ੩।

੧ ਓ ਸਤਿਗੁਰ ਪ੍ਰਸਾਦਿ ॥

ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ

ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂ ਹੀ ਮੈ ਨਾਹੀ ॥ ਅਨਲ ਅਗਮ
ਜੈਸੇ ਲਹਰਿ ਮਇ ਓਦਧਿ, ਜਲ ਕੇਵਲ ਜਲ ਮਾਂਹੀ ॥੧॥ ਮਾਧਵੇ ਕਿਆ
ਕਹੀਐ ਭ੍ਰਮੁ ਐਸਾ ॥ ਜੈਸਾ ਮਾਨੀਐ ਹੋਇ ਨ ਤੈਸਾ ॥੧॥ ਰਹਾਉ ॥ ਨਰ-
ਪਤਿ ਏਕੁ ਸਿੰਘਾਸਨਿ ਸੋਇਆ ਸੁਪਨੇ ਭਇਆ ਭਿਖਾਰੀ ॥ ਅਛਤ ਰਾਜ
ਬਿਛੁਰਤ ਦੁਖੁ ਪਾਇਆ, ਸੋ ਗਤਿ ਭਈ ਹਮਾਰੀ ॥ ੨ ॥ ਰਾਜ ਭੁਇਅੰਗ
ਪ੍ਰਸੰਗ ਜੈਸੇ ਹਹਿ ਅਬ ਕਛੁ ਮਰਮੁ ਜਨਾਇਆ ॥ ਅਨਿਕ ਕਟਕ ਜੈਸੇ ਭੂਲਿ
ਪਰੇ ਅਬ ਕਹਤੇ ਕਹਨੁ ਨ ਆਇਆ ॥੩॥ ਸਰਬੇ ਏਕੁ ਅਨੇਕੈ ਸੁਆਮੀ, ਸਭ
ਘਟ ਭੋਗਵੈ ਸੋਈ ॥ ਕਹਿ ਰਵਿਦਾਸ ਹਾਥ ਪੈ ਨੇਰੈ, ਸਹਜੇ ਹੋਇ ਸੁ ਹੋਈ ॥
੪ ॥ ੧ ॥ [ਪੰਨਾ ੬੫੭]

ਪਦ ਅਰਥ :- ਜਬ-ਜਿਤਨਾ ਚਿਰ । ਹਮ-ਅਸੀ, ਹਉਮੈ, ਆਪਾ-ਭਾਵ । ਹੋਤੇ
-ਹੁੰਦੇ ਹਾਂ । ਮੈ-ਮੇਰੀ ਅਪਣੱਤ, ਹਉਮੈ । ਅਨਲ-[Skt. ਅਨਿਲ] ਹਵਾ । ਅਨਲ
ਅਗਮ-ਭਾਰੀ ਹਨੇਰੀ (ਦੇ ਕਾਰਨ) । ਲਹਿਰ ਮਇ-ਲਹਰਿ ਮਯ, ਲਹਰਿ ਮੈ, [ਸੰ.
ਮਯ-ਜਿਸ ਲਫਜ਼ ਦੇ ਅਖੀਰ ਵਿਚ ਲਫਜ਼ 'ਮਯ' ਵਰਤਿਆ ਜਾਏ, ਉਸੇ ਦੇ ਅਰਥ
ਵਿਚ 'ਬਹੁਲਤਾ' ਦਾ ਖ਼ਿਆਲ ਵਧਾਇਆ ਜਾਂਦਾ ਹੈ, ਜਿਵੇਂ ਦਇਆ ਮਯ-ਦਇਆ
ਨਾਲ ਭਰਪੂਰ] ਲਹਰਾਂ ਨਾਲ ਭਰਪੂਰ । ਓਦਧਿ-[Skt. ਉਦਧਿ, ਤਦਧਿ] ਸਮੁੰਦਰ
। ੧ ।

ਮਾਧਵੇ-ਹੇ ਮਾਧੋ ! (ਨੋਟ ! ਲਫਜ਼ 'ਮਾਧੋ' ਭਗਤ ਰਵਿਦਾਸ ਜੀ ਦਾ ਖ਼ਾਸ
ਪਿਆਰਾ ਲਫਜ਼ ਹੈ, ਬਹੁਤੀ ਵਾਰੀ ਪਰਮਾਤਮਾ ਵਾਸਤੇ ਇਹੀ ਲਫਜ਼ ਵਰਤਦੇ ਹਨ, ਸੰਸ-
ਕ੍ਰਿਤ ਧਾਰਮਿਕ ਪੁਸਤਕਾਂ ਵਿਚ ਇਹ ਨਾਮ ਕ੍ਰਿਸ਼ਨ ਜੀ ਦਾ ਹੈ । ਜੇ ਰਵਿਦਾਸ ਜੀ ਸ਼੍ਰੀ
ਰਾਮ ਚੰਦ ਜੀ ਦੇ ਉਪਾਸ਼ਕ ਹੁੰਦੇ, ਤਾਂ ਇਹ ਲਫਜ਼ ਉਹ ਨਾਂਹ ਵਰਤਦੇ) । ਕਿਆ ਕਹੀਐ
-ਕੀਹ ਆਖੀਏ ? ਕਿਹਾ ਨਹੀਂ ਜਾ ਸਕਦਾ । ਭ੍ਰਮੁ-ਭੁਲੇਖਾ । ਮਾਨੀਐ-ਮੰਨਿਆ ਜਾ
ਰਿਹਾ ਹੈ, ਖ਼ਿਆਲ ਬਣਾਇਆ ਹੋਇਆ ਹੈ । ੧ । ਰਹਾਉ ।

ਨਰਪਤਿ-ਰਾਜਾ । ਸਿੰਘਾਸਨਿ-ਤਖ਼ਤ ਉੱਤੇ । ਭਿਖਾਰੀ-ਮੰਗਤਾ । ਅਛਤ-
ਹੁੰਦਿਆਂ ਸੁੰਦਿਆਂ । ਗਤਿ-ਹਾਲਤ । ੨ ।

ਰਾਜ-ਰੱਸੂ, ਰੱਸੀ । ਭੁਇਅੰਗ-ਸੱਪ । ਪ੍ਰਸੰਗ-ਵਾਰਤਾ, ਗੱਲ । ਮਰਮੁ-ਭੇਤ,
ਰਾਜ । ਕਟਕ-ਕੜੇ । ਕਹਤੇ-ਆਖਦਿਆਂ । ੩ ।

ਸਰਬੇ-ਸਾਰਿਆਂ ਵਿਚ । ਅਨੇਕੀ-ਅਨੇਕ-ਰੂਪ ਹੋ ਕੇ । ਭੋਗਵੈ-[ਨੋਟ ! ਅੱਖਰ
'ਭ' ਦੇ ਨਾਲ ਦੋ ਲਗਾਂ ਹਨ (~) ਤੇ (_) । ਅਸਲ ਲਫਜ਼ ਹੈ 'ਭੋਗਵੈ', ਪਰ ਇਥੇ
ਪੜ੍ਹਨਾ ਹੈ 'ਭੁਗਵੈ'] ਭੋਗ ਰਿਹਾ ਹੈ, ਮੌਜੂਦ ਹੈ । ਪੈ-ਤੋਂ । ਸਹਜੇ-ਸੁਤੇ ਹੀ, ਉਸ ਦੀ
ਰਜ਼ਾ ਵਿਚ । ੪ ।

ਅਰਥ :- (ਹੇ ਮਾਧੋ !) ਜਿਤਨਾ ਚਿਰ ਅਸਾਂ ਜੀਵਾਂ ਦੇ ਅੰਦਰ ਹਉਮੈ ਰਹਿੰਦੀ ਹੈ,
ਉਤਨਾ ਚਿਰ ਤੂੰ (ਅਸਾਡੇ ਅੰਦਰ) ਪਰਗਟ ਨਹੀਂ ਹੁੰਦਾ, ਪਰ ਜਦੋਂ ਤੂੰ ਪ੍ਰਤੱਖ ਹੁੰਦਾ
ਹੈਂ ਤਦੋਂ ਅਸਾਡੀ 'ਮੈ' ਦੂਰ ਹੋ ਜਾਂਦੀ ਹੈ ; (ਇਸ 'ਮੈ' ਦੇ ਹਟਣ ਨਾਲ ਇਹ ਸਮਝ
ਆ ਜਾਂਦੀ ਹੈ ਕਿ) ਜਿਵੇਂ ਬੜਾ ਤੂਫਾਨ ਆਇਆਂ ਸਮੁੰਦਰ ਲਹਿਰਾਂ ਨਾਲ ਨਕਾ ਨਕ
ਭਰ ਜਾਂਦਾ ਹੈ, ਪਰ ਅਸਲ ਵਿਚ ਉਹ (ਲਹਿਰਾਂ ਸਮੁੰਦਰ ਦੇ) ਪਾਣੀ ਵਿਚ ਪਾਣੀ ਹੀ ਹੈ
(ਤਿਵੇਂ ਇਹ ਸਾਰੇ ਜੀਆ ਜੰਤ ਤੇਰਾ ਆਪਣਾ ਹੀ ਵਿਕਾਸ ਹੈ) । ੧ ।

ਹੇ ਮਾਧੋ ! ਅਸਾਂ ਜੀਵਾਂ ਨੂੰ ਕੁਝ ਅਜਿਹਾ ਭੁਲੇਖਾ ਪਿਆ ਹੋਇਆ ਹੈ ਕਿ ਇਹ
ਬਿਆਨ ਨਹੀਂ ਕੀਤਾ ਜਾ ਸਕਦਾ । ਅਸੀਂ ਜੋ ਮੰਨੀ ਬੈਠੇ ਹਾਂ (ਕਿ ਜਗਤ ਤੇਰੇ ਨਾਲੋਂ
ਕੋਈ ਵੱਖਰੀ ਹਸਤੀ ਹੈ), ਉਹ ਠੀਕ ਨਹੀਂ ਹੈ । ੧ । ਰਹਾਉ ।

(ਜਿਵੇਂ) ਕੋਈ ਰਾਜਾ ਆਪਣੇ ਤਖ਼ਤ ਉਤੇ ਸੋਂ ਜਾਏ, ਤੇ, ਸੁਫਨੇ ਵਿਚ ਮੰਗਣਾ
ਬਣ ਜਾਏ, ਰਾਜ ਹੁੰਦਿਆਂ ਸੁੰਦਿਆਂ ਉਹ (ਸੁਪਨੇ ਵਿਚ ਰਾਜ ਤੋਂ) ਵਿਛੜ ਕੇ ਦੁੱਖੀ
ਹੁੰਦਾ ਹੈ, ਤਿਵੇਂ ਹੀ (ਹੇ ਮਾਧੋ ! ਤੈਥੋਂ ਵਿਛੜ ਕੇ) ਅਸਾਡਾ ਜੀਵਾਂ ਦਾ ਹਾਲ ਹੋ ਰਿਹਾ
ਹੈ । ੨ ।

ਜਿਵੇਂ ਰੱਸੀ ਤੇ ਸੱਪ ਦਾ ਦ੍ਰਿਸ਼ਟਾਂਤ ਹੈ, ਜਿਵੇਂ (ਸੋਨੇ ਤੋਂ ਬਣੇ ਹੋਏ) ਅਨੇਕਾਂ
ਕੜੇ ਵੇਖ ਕੇ ਭੁਲੇਖਾ ਪੈ ਜਾਏ (ਕਿ ਸੋਨਾ ਹੀ ਕਈ ਕਿਸਮ ਦਾ ਹੁੰਦਾ ਹੈ, ਤਿਵੇਂ ਅਸਾਨੂੰ
ਭੁਲੇਖਾ ਬਣਿਆ ਪਿਆ ਹੈ ਕਿ ਇਹ ਜਗਤ ਤੈਥੋਂ ਵੱਖਰਾ ਹੈ), ਪਰ ਤੂੰ ਮੈਨੂੰ ਹੁਣ ਕੁਝ
ਕੁਝ ਭੇਤ ਜਣਾ ਦਿੱਤਾ ਹੈ। ਹੁਣ ਉਹ ਪੁਰਾਣੀ ਵਿਤਕਰੇ ਵਾਲੀ ਗੱਲ ਮੈਥੋਂ ਆਖੀ ਠਹੀਂ
ਜਾਂਦੀ (ਭਾਵ, ਹੁਣ ਮੈਂ ਇਹ ਨਹੀਂ ਆਖਦਾ ਕਿ ਜਗਤ ਤੈਥੋਂ ਵੱਖਰੀ ਹਸਤੀ ਹੈ) । ੩ ।

(ਹੁਣ ਤਾਂ) ਰਵਿਦਾਸ ਆਖਦਾ ਹੈ ਕਿ ਉਹ ਪ੍ਰਭੂ-ਖਸਮ ਅਨੇਕਾਂ ਰੂਪ ਬਣਾ ਕੇ
ਸਾਰਿਆਂ ਵਿਚ ਇੱਕ ਆਪ ਹੀ ਹੈ, ਸਭ ਘਟਾਂ ਵਿਚ ਆਪ ਹੀ ਬੈਠਾ ਜਗਤ ਦੇ ਰੰਗ
ਮਾਣ ਰਿਹਾ ਹੈ । (ਦੂਰ ਨਹੀਂ) ਮੇਰੇ ਹੱਥ ਤੋਂ ਭੀ ਨੇੜੇ ਹੈ, ਜੋ ਕੁਝ (ਜਗਤ ਵਿਚ) ਵਰਤ
ਰਿਹਾ ਹੈ, ਉਸੇ ਦੀ ਰਜ਼ਾ ਵਿਚ ਹੋ ਰਿਹਾ ਹੈ । ੪ । ੧ ।

ਸ਼ਬਦ ਦਾ ਭਾਵ :- ਪਰਮਾਤਮਾ ਸਰਬ-ਵਿਆਪਕ ਹੈ । ਪਰ ਜੀਵ ਆਪਣੀ

‘ਹਉ’ ਦੇ ਘੇਰੇ ਵਿਚ ਰਹਿ ਕੇ ਜਗਤ ਨੂੰ ਉਸ ਤੋਂ ਵੱਖਰੀ ਹਸਤੀ ਸਮਝਦਾ ਹੈ । ਜਿਤਨਾ ਚਿਰ ‘ਹਉ’ ਹੈ, ਉਤਨਾ ਚਿਰ ਵਿਤਕਰੇ ਹਨ ।

ਜਉ ਹਮ ਬਾਂਧੇ ਮੋਹ ਫਾਸ, ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ ਕੇ ਜਤਨ ਕਰਹੁ ਹਮ ਛੂਟੇ ਤੁਮ ਆਰਾਧੇ ॥੧॥ ਮਾਧਵੇ ਜਾਨਤ ਹਹੁ ਜੈਸੀ ਤੈਸੀ ॥ ਅਬ ਕਹਾ ਕਰਹੁਗੇ ਐਸੀ ॥੧॥ ਰਹਾਉ । ਮੀਨੁ ਪਕਰਿ ਫਾਂਕਿਓ ਅਰੁ ਕਾਟਿਓ ਰਾਂਧਿ ਕੀਓ ਬਹੁ ਬਾਨੀ ॥ ਖੰਡ ਖੰਡ ਕਰਿ ਭੋਜਨੁ ਕੀਨੋ ਤਉ ਨ ਬਿਸਰਿਓ ਪਾਨੀ ॥ ੨ ॥ ਆਪਨ ਬਾਧੇ ਨਾਹੀ ਕਿਸੀ ਕੇ, ਭਾਵਨ ਕੇ ਹਰਿ ਰਾਜਾ ॥ ਮੋਹ ਪਟਲ ਸਭੁ ਜਗਤੁ ਬਿਆਪਿਓ, ਭਗਤ ਨਹੀ ਸੰਤਾਪਾ ॥ ੩ ॥ ਕਹਿ ਰਵਿਦਾਸ ਭਗਤਿ ਇਕ ਬਾਢੀ, ਅਬ ਇਹ ਕਾ ਸਿਉ ਕਹੀਐ ॥ ਜਾ ਕਾਰਨਿ ਹਮ ਤੁਮ ਆਰਾਧੇ, ਸੇ ਦੁਖੁ ਅਜਹੂ ਸਹੀਐ ॥੪॥੨॥
[ਪੰਨਾ ੬੫੮]

ਪਦ ਅਰਥ :- ਬਾਂਧੇ-ਬੱਝੇ ਹੋਏ ਹਾਂ । ਫਾਸ-ਫਾਹੀ । ਬੰਧਨਿ-ਰੱਸੀ ਨਾਲ । ਤੁਮ-ਤੈਨੂੰ । ਕੇ-ਦਾ । ੧ ।

ਜਾਨਤ ਹਹੁ-ਤੁਸੀ ਜਾਣਦੇ ਹੋ । ਜੈਸੀ-ਜਿਹੋ ਜਿਹੀ (ਭਗਤਾਂ ਦੀ ਪ੍ਰੀਤ ਹੈ ਤੇਰੇ ਨਾਲ) । ਐਸੀ-ਅਜਿਹੀ ਪ੍ਰੀਤ ਦੇ ਹੁੰਦਿਆਂ । ਕਹਾ ਕਰਹੁਗੇ-ਕੀਹ ਕਰੇਂਗਾ ? ਇਸ ਤੋਂ ਬਿਨਾ ਹੋਰ ਕੀਹ ਕਰੇਂਗਾ ? (ਭਾਵ, ਤੂੰ ਜ਼ਰੂਰ ਆਪਣੇ ਭਗਤਾਂ ਨੂੰ ਮੋਹ ਤੋਂ ਬਚਾਈ ਰੱਖੇਂਗਾ) । ੧ । ਰਹਾਉ ।

ਮੀਨੁ-ਮੱਛੀ । ਪਕਰਿ-ਫੜ ਕੇ । ਫਾਂਕਿਓ-ਫਾੜੀ ਫਾੜੀ ਕਰ ਦਿੱਤੀ । ਰਾਂਧਿ ਕੀਓ-ਰਿੰਨ ਲਈ । ਬਹੁ ਬਾਨੀ-ਕਈ ਤਰੀਕਿਆਂ ਨਾਲ । ਖੰਡ-ਟੋਟਾ । ਤਉ-ਤਾਂ ਭੀ । ੨ ।

ਬਾਧੇ-ਪਿਉ ਦੀ (ਮਲਕੀਅਤ) । ਭਾਵਨ ਕੇ-ਪ੍ਰੇਮ ਦਾ (ਬੱਧਾ ਹੋਇਆ) । ਰਾਜਾ-ਜਗਤ ਦਾ ਮਾਲਕ (ਨੋਟ ! ਭਗਤ ਰਵਿਦਾਸ ਜੀ ਆਪਣੀ ਬਾਣੀ ਵਿਚ ਪਰਮਾਤਮਾ ਦੇ ਨਾਵਾਂ ਦੇ ਨਾਲ ਲਫਜ਼ ‘ਰਾਜਾ’ ਭੀ ਬਹੁਤ ਵਾਰੀ ਵਰਤਦੇ ਹਨ; ਹਰੇਕ ਕਵੀ ਦਾ ਆਪੋ ਆਪਣਾ ਸੁਭਾਵ ਹੁੰਦਾ ਹੈ ਕਿ ਕੋਈ ਖ਼ਾਸ ਲਫਜ਼ ਮੁੜ ਮੁੜ ਵਰਤਣਾ ਉਹਨਾਂ ਨੂੰ ਪਿਆਰਾ ਲੱਗਦਾ ਹੈ) । ਪਟਲ-ਪਰਦਾ । ਬਿਆਪਿਓ-ਫਾਇਆ ਹੋਇਆ ਹੈ । ਸੰਤਾਪ-(ਮੋਹ ਦਾ) ਕਲੇਸ਼ । ੩ ।

ਭਗਤਿ ਇਕ-ਇੱਕ ਪ੍ਰਭੂ ਦੀ ਭਗਤੀ । ਬਾਢੀ-ਵਧਾਈ ਹੈ, ਦ੍ਰਿੜ੍ਹ ਕੀਤੀ ਹੈ । ਅਬ...ਕਹੀਐ-ਹੁਣ ਕਿਸੇ ਨਾਲ ਇਹ ਗੱਲ ਕਰਨ ਦੀ ਲੋੜ ਹੀ ਨਹੀਂ ਰਹੀ । ਜਾ ਕਾਰਨਿ-ਜਿਸ (ਮੋਹ ਤੋਂ ਬਚਣ) ਦੀ ਖ਼ਾਤਰ । ਅਜਹੂ-ਹੁਣ ਤੱਕ । ੪ ।

ਅਰਥ :-ਹੇ ਮਾਧੋ ! ਤੇਰੇ ਭਗਤ ਜਿਹੇ ਜਿਹਾ ਪਿਆਰ ਤੇਰੇ ਨਾਲ ਕਰਦੇ ਹਨ ਉਹ ਤੈਥੋਂ ਲੁਕਿਆ ਨਹੀਂ ਰਹਿ ਸਕਦਾ (ਤੂੰ ਉਹ ਚੰਗੀ ਤਰ੍ਹਾਂ ਜਾਣਦਾ ਹੈ); ਅਜਿਹੀ ਪ੍ਰੀਤ ਦੇ ਹੁੰਦਿਆਂ ਤੂੰ ਜ਼ਰੂਰ ਉਹਨਾਂ ਨੂੰ ਮੋਹ ਤੋਂ ਬਚਾਈ ਰੱਖਦਾ ਹੈਂ । ੧ । ਰਹਾਉ ।

(ਸੋ, ਹੇ ਮਾਧੋ !) ਜੇ ਅਸੀਂ ਮੋਹ ਦੀ ਫਾਹੀ ਵਿਚ ਬੱਝੇ ਹੋਏ ਸਾਂ, ਤਾਂ ਅਸਾਂ ਤੈਨੂੰ ਆਪਣੇ ਪਿਆਰ ਦੀ ਰੱਸੀ ਨਾਲ ਬੰਨ੍ਹ ਲਿਆ ਹੈ । ਅਸੀਂ ਤਾਂ (ਉਸ ਮੋਹ ਦੀ ਫਾਹੀ ਵਿਚੋਂ) ਤੈਨੂੰ ਸਿਮਰ ਕੇ ਨਿਕਲ ਆਏ ਹਾਂ, ਤੂੰ ਅਸਾਡੇ ਪਿਆਰ ਦੇ ਜਕੜ ਵਿਚੋਂ ਕਿਵੇਂ ਨਿਕਲੇਂਗਾ ? । ੧ ।

ਅਸਾਡਾ ਤੇਰੇ ਨਾਲ ਪਿਆਰ ਭੀ ਉਹ ਹੈ ਜੋ ਮੱਛੀ ਨੂੰ ਪਾਣੀ ਨਾਲ ਹੁੰਦਾ ਹੈ, ਅਸਾਂ ਮੋਹ ਕੇ ਭੀ ਤੇਰੀ ਯਾਦ ਨਹੀਂ ਛੱਡਣੀ) ਮੱਛੀ (ਪਾਣੀ ਵਿਚੋਂ) ਫੜ ਕੇ ਫਾਂਕਾਂ ਕਰ ਦੇਈਏ, ਟੋਟੇ ਕਰ ਦੇਈਏ ਤੇ ਕਈ ਤਰ੍ਹਾਂ ਰਿੰਨੂ ਲਈਏ, ਫਿਰ ਰਤਾ ਰਤਾ ਕਰ ਕੇ ਖਾ ਲਈਏ, ਫਿਰ ਭੀ ਉਸ ਮੱਛੀ ਨੂੰ ਪਾਣੀ ਨਹੀਂ ਭੁੱਲਦਾ (ਜਿਸ ਖਾਣ ਵਾਲੇ ਦੇ ਪੇਟ ਵਿਚ ਜਾਂਦੀ ਹੈ ਉਸ ਨੂੰ ਭੀ ਪਾਣੀ ਦੀ ਪਿਆਸ ਲਗਾ ਦੇਂਦੀ ਹੈ) । ੨ ।

ਜਗਤ ਦਾ ਮਾਲਕ ਹਰੀ ਕਿਸੇ ਦੇ ਪਿਉ ਦੀ (ਜੱਦੀ ਮਲਕੀਅਤ) ਨਹੀਂ ਹੈ, ਉਹ ਤਾਂ ਪ੍ਰੇਮ ਦਾ ਬੱਝਾ ਹੋਇਆ ਹੈ । (ਇਸ ਪ੍ਰੇਮ ਤੋਂ ਵਾਂਜਿਆ ਹੋਇਆ ਸਾਰਾ ਜਗਤ) ਮੋਹ ਦੇ ਪਰਦੇ ਵਿਚ ਫਸਿਆ ਪਿਆ ਹੈ, ਪਰ (ਪ੍ਰਭੂ ਨਾਲ ਪ੍ਰੇਮ ਕਰਨ ਵਾਲੇ) ਭਗਤਾਂ ਨੂੰ (ਇਸ ਮੋਹ ਦਾ) ਕੋਈ ਕਲੇਸ਼ ਨਹੀਂ ਹੁੰਦਾ । ੩ ।

ਰਵਿਦਾਸ ਆਖਦਾ ਹੈ—(ਹੇ ਮਾਧੋ !) ਮੈਂ ਇਕ ਤੇਰੀ ਭਗਤੀ (ਆਪਣੇ ਹਿਰਦੇ ਵਿਚ) ਇਤਨੀ ਦ੍ਰਿੜ੍ਹ ਕੀਤੀ ਹੈ ਕਿ ਮੈਨੂੰ ਹੁਣ ਕਿਸੇ ਨਾਲ ਇਹ ਗਿਲ੍ਹਾ ਕਰਨ ਦੀ ਲੋੜ ਹੀ ਨਹੀਂ ਰਹਿ ਗਈ ਜੁ ਜਿਸ ਮੋਹ ਤੋਂ ਬਚਣ ਲਈ ਮੈਂ ਤੇਰਾ ਸਿਮਰਨ ਕਰ ਰਿਹਾ ਸਾਂ, ਉਸ ਮੋਹ ਦਾ ਦੁੱਖ ਮੈਨੂੰ ਹੁਣ ਤਕ ਸਹਾਰਨਾ ਪੈ ਰਿਹਾ ਹੈ (ਭਾਵ, ਉਸ ਮੋਹ ਦਾ ਤਾਂ ਹੁਣ ਮੇਰੇ ਅੰਦਰ ਨਾਮ ਨਿਸ਼ਾਨ ਹੀ ਨਹੀਂ ਰਹਿ ਗਿਆ) । ੪ । ੨ ।

ਸ਼ਬਦ ਦਾ ਭਾਵ :-ਮਾਇਆ ਦੇ ਮੋਹ ਦੀ ਫਾਹੀ ਨੂੰ ਤੋੜਨ ਦਾ ਇਕੋ ਇਕ ਤਰੀਕਾ ਹੈ—ਪ੍ਰਭੂ-ਚਰਨਾਂ ਵਿਚ ਪਿਆਰ ।

ਦੁਲਭ ਜਨਮੁ ਪੁੰਨ ਫਲ ਪਾਇਓ, ਬਿਰਥਾ ਜਾਤ ਅਬਿਬੇਕੈ ॥ ਰਾਜੇ ਇੰਦ੍ਰ ਸਮਸਰਿ ਗ੍ਰਿਹ ਆਸਨ, ਬਿਨੁ ਹਰਿ ਭਗਤਿ ਕਹਹੁ ਕਿਹ ਲੇਖੈ ॥ ੧ ॥ ਨ ਬੀਚਾਰਿਓ ਰਾਜਾ ਰਾਮ ਕੇ ਰਸੁ ॥ ਜਿਹ ਰਸ ਅਨ ਰਸ ਬੀਸਰਿ ਜਾਹੀ ੧॥ ਰਹਾਉ ॥ ਜਾਨਿ, ਅਜਾਨ ਭਏ ਹਮ ਬਾਵਰ, ਸੋਚ ਅਸੋਚ ਦਿਵਸ ਜਾਹੀ ॥ ਇੰਦ੍ਰੀ ਸਬਲ, ਨਿਬਲ ਬਿਬੇਕ ਬੁਧਿ, ਪਰਮਾਰਥ ਪਰਵੇਸ ਨਹੀ ॥

੨ ॥ ਕਹੀਅਤ ਆਨ, ਅਚਰੀਅਤ ਅਨ ਕਛੁ, ਸਮਝ ਨ ਪਰੈ ਅਪਰ
ਮਾਇਆ ॥ ਕਹਿ ਰਵਿਦਾਸ ਉਦਾਸ ਦਾਸ ਮਤਿ, ਪਰਹਰਿ ਕੋਪੁ ਕਰਹੁ
ਜੀਅ ਦਇਆ ॥੩॥੩॥ [ਪੰਨਾ ੬੫੮]

ਪਦ ਅਰਥ :- ਦੁਲਭ-ਦੁਰ-ਲੱਭ, ਜਿਸ ਦਾ ਮਿਲਣਾ ਬਹੁਤ ਹੀ ਔਖਾ ਹੈ ।
ਪੁੰਨ-ਭਲੇ ਕੰਮ । ਜਾਤ-ਜਾ ਰਿਹਾ ਹੈ । ਅਬਿਬੇਕੈ-ਵਿਚਾਰ-ਹੀਣਤਾ ਦੇ ਕਾਰਨ,
ਅੰਵਾਣ-ਪੁਣੇ ਵਿਚ । ਸਮਸਰਿ-ਵਰਗੇ, ਦੇ ਬਰਾਬਰ । ਕਿਹ ਲੇਖਿ-ਕਿਸ ਕੰਮ ਆਏ ?
ਕਿਸੇ ਅਰਥ ਨਹੀਂ । ੧ ।

ਰਾਜਾ-ਜਗਤ ਦਾ ਮਾਲਕ । ਰਸੁ-(ਮਿਲਾਪ ਦਾ) ਆਨੰਦ । ਜਿਹ ਰਸ-ਜਿਸ
ਰਸ ਦੀ ਬਰਕਤ ਨਾਲ । ਅਨ ਰਸ-ਹੋਰ ਚਸਕੇ । ੧ । ਰਹਾਉ ।

ਜਾਨਿ-ਜਾਣ ਬੁੱਝ ਕੇ, ਜਾਣਦੇ ਬੁੱਝਦੇ ਹੋਏ । ਅਜਾਨ-ਅੰਵਾਣ । ਬਾਵਰ-ਪਾਗਲ।
ਸੋਚ ਅਸੋਚ-ਚੰਗੀਆਂ ਮੰਦੀਆਂ ਸੋਚਾਂ । ਦਿਵਸ-ਉਮਰ ਦੇ ਦਿਨ । ਜਾਹੀ-ਗੁਜ਼ਰ ਰਹੇ
ਹਨ । ਇੰਦ੍ਰੀ-ਕਾਮ-ਵਾਸ਼ਨਾ । ਸਬਲ-ਸ+ਬਲ, ਬਲਵਾਨ । ਨਿਬਲ-ਨਿਰਬਲ,
ਕਮਜ਼ੋਰ । ਬਿਬੇਕ ਬੁਧਿ-ਪਰਖਣ ਦੀ ਅਕਲ । ਪਰਮਾਰਥ-ਪਰਮ+ਅਰਥ, ਸਭ ਤੋਂ
ਵੱਡੀ ਲੋੜ । ਪਰਵੇਸ-ਦਖਲ । ੨ ।

ਆਨ-ਕੁੱਝ ਹੋਰ । ਅਚਰੀਅਤ-ਕਮਾਈਦਾ ਹੈ । ਅਨ ਕਛੁ-ਕੁਝ ਹੋਰ । ਅਪਰ-
ਅਪਾਰ, ਬਲੀ । ਉਦਾਸ-ਉਪਰਾਮ, ਆਸਾਂ ਤੋਂ ਬਚਿਆ ਹੋਇਆ । ਪਰਹਰਿ-ਛੱਡ ਕੇ,
ਦੂਰ ਕਰ ਕੇ । ਕੋਪੁ-ਗੁੱਸਾ । ਜੀਅ-ਜਿੰਦ ਉਤੇ । ੩ ।

ਅਰਥ :- (ਅਸਾਂ ਮਾਇਆ-ਧਾਰੀ ਜੀਵਾਂ ਨੇ) ਜਗਤ-ਪ੍ਰਭੂ ਪਰਮਾਤਮਾ ਦੇ ਨਾਮ
ਦੇ ਉਸ ਆਨੰਦ ਨੂੰ ਨਹੀਂ ਕਦੇ ਵਿਚਾਰਿਆ, ਜਿਸ ਆਨੰਦ ਦੀ ਬਰਕਤਿ ਨਾਲ
(ਮਾਇਆ ਦੇ) ਹੋਰ ਸਾਰੇ ਚਸਕੇ ਦੂਰ ਹੋ ਜਾਂਦੇ ਹਨ । ੧ । ਰਹਾਉ ।

ਇਹ ਮਨੁੱਖਾ ਜਨਮ ਬੜੀ ਮੁਸ਼ਕਿਲ ਨਾਲ ਮਿਲਦਾ ਹੈ, (ਪਿਛਲੇ ਕੀਤੇ) ਭਲੇ ਕੰਮਾਂ
ਦੇ ਫਲ ਵਜੋਂ ਅਸਾਨੂੰ ਮਿਲ ਗਿਆ, ਪਰ ਅਸਾਡੇ ਅੰਵਾਣਪੁਣੇ ਵਿਚ ਇਹ ਵਿਅਰਥ ਹੀ
ਜਾ ਰਿਹਾ ਹੈ; (ਅਸਾਂ ਕਦੇ ਸੋਚਿਆ ਹੀ ਨਹੀਂ ਕਿ) ਜੇ ਪ੍ਰਭੂ ਦੀ ਬੰਦਗੀ ਤੋਂ ਵਾਜੇ ਰਹੇ
ਤਾਂ (ਦੇਵਤਿਆਂ ਦੇ) ਰਾਜੇ ਇੰਦਰ ਦੇ ਸੁਰਗ ਵਰਗੇ ਭੀ ਮਹਿਲ ਮਾੜੀਆਂ ਕਿਸੇ ਕੰਮ
ਨਹੀਂ ਹਨ । ੧ ।

(ਹੇ ਪ੍ਰਭੂ!) ਜਾਣਦੇ ਬੁੱਝਦੇ ਹੋਏ ਭੀ ਅਸੀਂ ਕਮਲੇ ਤੇ ਮੂਰਖ ਬਣੇ ਹੋਏ ਹਾਂ, ਅਸਾਡੀ
ਉਮਰ ਦੇ ਦਿਹਾੜੇ (ਮਾਇਆ ਦੀਆਂ ਹੀ) ਚੰਗੀਆਂ ਮੰਦੀਆਂ ਵਿਚਾਰਾਂ ਵਿਚ ਗੁਜ਼ਰ ਰਹੇ
ਹਨ, ਅਸਾਡੀ ਕਾਮ-ਵਾਸ਼ਨਾ ਵਧ ਰਹੀ ਹੈ, ਵਿਚਾਰ-ਸ਼ਕਤੀ ਘਟ ਰਹੀ ਹੈ, ਇਸ ਗੱਲ
ਦੀ ਅਸਾਨੂੰ ਕਦੇ ਸੋਚ ਹੀ ਨਹੀਂ ਫੁਰੀ ਕਿ ਅਸਾਡੀ ਸਭ ਤੋਂ ਵੱਡੀ ਲੋੜ ਕੀਹ ਹੈ । ੨ ।

ਅਸੀ ਆਖਦੇ ਹੋਰ ਹਾਂ ਤੇ ਕਰਦੇ ਕੁਝ ਹੋਰ ਹਾਂ, ਮਾਇਆ ਇਤਨੀ ਬਲਵਾਨ ਹੋ
ਟਹੀ ਹੈ ਕਿ ਅਸਾਨੂੰ (ਆਪਣੀ ਮੂਰਖਤਾ ਦੀ) ਸਮਝ ਹੀ ਨਹੀਂ ਪੈਂਦੀ। (ਹੇ ਪ੍ਰਭੂ !)
ਤੇਰਾ ਦਾਸ ਰਵਿਦਾਸ ਆਖਦਾ ਹੈ—ਮੈਂ ਹੁਣ ਇਸ(ਮੂਰਖ-ਪੁਣੇ) ਤੋਂ ਉਪਰਾਮ ਹੋ ਗਿਆ
ਹਾਂ, (ਮੇਰੇ ਅੰਵਾਣਪੁਣੇ ਤੇ) ਗੁੱਸਾ ਨਾਂਹ ਕਰਨਾ ਤੇ ਮੇਰੀ ਆਤਮਾ ਉਤੇ ਮਿਹਰ ਕਰਨੀ
।੩।੩।

ਭਾਵ :—ਮਾਇਆ ਦਾ ਮੋਹ ਮਨੁੱਖ ਨੂੰ ਅਸਲ ਨਿਸ਼ਾਨੇ ਤੋਂ ਡਿੱਗ ਦੇਂਦਾ ਹੈ ।

ਸੁਖਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ ਬਸਿ ਜਾ ਕੇ ॥ ਚਾਰਿ
ਪਦਾਰਥ ਅਸਟ ਦਸਾ ਸਿਧਿ, ਨਵ ਨਿਧਿ ਕਰ ਤਲ ਤਾ ਕੇ ॥ ੧ ॥ ਹਰਿ
ਹਰਿ ਹਰਿ ਨ ਜਪਹਿ ਰਸਨਾ ॥ ਅਵਰ ਸਭਿ ਤਿਆਗਿ ਬਚਨ ਰਚਨਾ ॥੧॥
ਰਹਾਉ ॥ ਨਾਨਾ ਖਿਆਨ ਪੁਰਾਨ, ਬੇਦ ਬਿਧਿ, ਚਉਤੀਸ ਅਖਰ ਮਾਂਹੀ ॥
ਬਿਆਸ ਬਿਚਾਰਿ ਕਹਿਓ ਪਰਮਾਰਥ, ਰਾਮ ਨਾਮ ਸਰਿ ਨਾਹੀ ॥ ੨ ॥
ਸਹਜ ਸਮਾਧਿ ਉਪਾਧਿ ਰਹਤ ਫੁਨਿ, ਬਡੈ ਭਾਗਿ ਲਿਵ ਲਾਗੀ ॥ ਕਹਿ
ਰਵਿਦਾਸ ਪ੍ਰਗਾਸੁ ਰਿਦੈ ਧਰਿ, ਜਨਮ ਮਰਨ ਭੈ ਭਾਗੀ ॥੩॥੪॥[੬੫੮]

ਪਦ ਅਰਥ :—ਸੁਰ ਤਰ—ਸੁਰਗ ਦੇ ਰੁੱਖ, ਇਹ ਗਿਣਤੀ ਵਿਚ ਪੰਜ ਹਨ—
ਮੰਦਾਰ, ਪਾਰਿਜਾਤਿ, ਸੰਤਾਨ, ਕਲਪ ਰੁੱਖ, ਹਰਿਚੰਦਨ

(ਪੰਚੈਤੇ ਦੇਵਤਰਕੀ ਸੰਦਾਰ: ਪਾਰਿਜਾਤਕ: ।

ਸੰਤਾਨ: ਕਲਪਕ੍ਸ਼ਣਕ ਪੁੰਸਿ ਕਾ ਹਰਿਚੰਦਨਸ੍ ।)

ਚਿੰਤਾਮਨਿ—ਉਹ ਮਣੀ ਜਿਸ ਪਾਸੋਂ ਮਨ ਦੀ ਹਰੇਕ ਚਿਤਵਨੀ ਪੂਰੀ ਹੋ ਜਾਂਦੀ ਮੰਨੀ
ਜਾਂਦੀ ਹੈ। ਕਾਮ ਧੇਨੁ—[ਕਾਮ—ਵਾਸ਼ਨਾ । ਧੇਨੁ—ਗਾਂ] ਹਰੇਕ ਵਾਸ਼ਨਾ ਪੂਰੀ ਕਰਨ
ਵਾਲੀ ਗਾਂ (ਸੁਰਗ ਵਿਚ ਰਹਿੰਦੀ ਮੰਨੀ ਜਾਂਦੀ ਹੈ)। ਬਸਿ—ਵੱਸ ਵਿਚ । ਜਾ ਕੇ—ਜਿਸ
ਪਰਮਾਤਮਾ ਦੇ । ਚਾਰਿ ਪਦਾਰਥ—ਧਰਮ, ਅਰਥ, ਕਾਮ, ਮੋਖ । ਅਸਟ ਦਸਾ—(੮+
੧੦) ਅਠਾਰਾਂ । ਨਵ ਨਿਧਿ—ਕੁਬੇਰ ਦੇਵਤੇ ਦੇ ਨੌਂ ਖਜ਼ਾਨੇ । ਕਰ ਤਲ—ਹੱਥਾਂ ਦੀਆਂ
ਤਲੀਆਂ ਉੱਤੇ । ੧ ।

ਰਸਨਾ—ਜੀਭ ਨਾਲ । ਬਚਨ ਰਚਨਾ—ਫੋਕੀਆਂ ਗੱਲਾਂ । ਤਿਆਗਿ—ਤਿਆਗ ਕੇ
। ੧ । ਰਹਾਉ ।

ਨਾਨਾ—ਕਈ ਕਿਸਮ ਦੇ । ਖਿਆਨ—ਪ੍ਰਸੰਗ [Skt. ਆਰੰਘਾਨ] । ਬੇਦ ਬਿਧਿ—
ਵੇਦਾਂ ਵਿਚ ਵੱਸੀਆਂ ਧਾਰਮਿਕ ਵਿਧੀਆਂ । ਚਉਤੀਸ ਅਖਰ—[ਅ ਙ ਤ ਸ=੪,
ਪੰਜ ਵਰਗ, ਕ-ਵਰਗ ਆਦਿਕ=੨੫, ਯ ਰ ਕ ਲ ਵ=੫, ਕੁੱਲ ਜੋੜ=੩੪ । ਨੋਟ!

ਅਸਲ 'ਹ੍ਰਸ੍ਰ' ਸਿਰਫ ੩ ਹਨ 'ਓ, ਅ, ਏ', ਬਾਕੀ ਦੇ ਇਹਨਾਂ ਤੋਂ ਹੀ ਬਣੇ ਹਨ ਲਗਾਂ ਮਾਤ੍ਰਾਂ ਲਾ ਕੇ] । ਚਉਤੀਸ ਅਖਰ ਮਾਂਹੀ—੩੪ ਅੱਖਰਾਂ ਵਿਚ ਹੀ, ਨਿਰੀ ਵਾਕ ਰਚਨਾ, ਨਿਰੀਆਂ ਗੱਲਾਂ ਜੋ ਆਤਮਕ ਜੀਵਨ ਤੋਂ ਹੋਠਾਂ ਹਨ । ਪਰਮਾਰਥ—ਪਰਮ+ਅਰਥ, ਸਭ ਤੋਂ ਉੱਚੀ ਗੱਲ । ਸਰਿ—ਬਰਾਬਰ । ੨ ।

ਸਹਜ ਸਮਾਧਿ—ਮਨ ਦਾ ਪੂਰਨ ਟਿਕਾਉ । ਸਹਜ—ਆਤਮਕ ਅਡੋਲਤਾ । ਉਪਾਧਿ—ਕਲੇਸ਼ । ਫੁਨਿ—ਫਿਰ, ਮੁੜ । ਬਡੈ ਭਾਗਿ—ਵਡੀ ਕਿਸਮਤ ਨਾਲ । ਕਹਿ—ਕਹੇ, ਆਖਦਾ ਹੈ । ਰਿਦੈ—ਹਿਰਦੇ ਵਿਚ । ਭਾਗੀ—ਦੂਰ ਹੋ ਜਾਂਦੇ ਹਨ । ੩ ।

ਅਰਥ :—(ਹੇ ਪੰਡਿਤ !) ਜੋ ਪ੍ਰਭੂ ਸੁਖਾਂ ਦਾ ਸਮੁੰਦਰ ਹੈ, ਜਿਸ ਪ੍ਰਭੂ ਦੇ ਵੱਸ ਵਿਚ ਸੁਰਗ ਦੇ ਪੰਜੇ ਰੁੱਖ, ਚਿੰਤਾਮਣਿ ਤੇ ਕਾਮਧੇਨ ਹਨ, ਧਰਮ ਅਰਥ ਕਾਮ ਮੋਖ ਚਾਰੇ ਪਦਾਰਥ, ਅਠਾਰਾਂ ਸਿੱਧੀਆਂ ਤੇ ਨੌਂ ਨਿਧੀਆਂ ਇਹ ਸਭ ਉਸੇ ਦੇ ਹੱਥਾਂ ਦੀਆਂ ਤਲੀਆਂ ਉੱਤੇ ਹਨ । ੧ ।

(ਹੇ ਪੰਡਿਤ !) ਤੂੰ ਹੋਰ ਸਾਰੀਆਂ ਫੋਕੀਆਂ ਗੱਲਾਂ ਛੱਡ ਕੇ(ਆਪਣੀ) ਜੀਭ ਨਾਲ ਸਦਾ ਇਕ ਪਰਮਾਤਮਾ ਦਾ ਨਾਮ ਕਿਉਂ ਨਹੀਂ ਸਿਮਰਦਾ ? ੧ । ਰਹਾਉ ।

(ਹੇ ਪੰਡਿਤ !) ਪੁਰਾਣਾਂ ਦੇ ਅਨੇਕ ਕਿਸਮਾਂ ਦੇ ਪ੍ਰਸੰਗ, ਵੇਦਾਂ ਦੀਆਂ ਦੱਸੀਆਂ ਹੋਈਆਂ ਵਿਧੀਆਂ, ਇਹ ਸਭ ਵਾਕ-ਰਚਨਾ ਹੀ ਹਨ (ਅਨੁਭਵੀ ਗਿਆਨ ਨਹੀਂ ਜੋ ਪ੍ਰਭੂ ਦੇ ਚਰਨਾਂ ਵਿਚ ਜੁੜਿਆਂ ਹਿਰਦੇ ਵਿਚ ਪੈਦਾ ਹੁੰਦਾ ਹੈ) । (ਹੇ ਪੰਡਿਤ ! ਵੇਦਾਂ ਦੇ ਖੋਜੀ) ਵਿਆਸ (ਰਿਸ਼ੀ) ਨੇ ਸੋਚ ਵਿਚਾਰ ਕੇ ਇਹੀ ਧਰਮ-ਤੱਤ ਦੱਸਿਆ ਹੈ ਕਿ (ਇਹਨਾਂ ਪੁਸਤਕਾਂ ਦੇ ਪਾਠ ਆਦਿਕ) ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਦੀ ਬਰਾਬਰੀ ਨਹੀਂ ਕਰ ਸਕਦੇ । (ਫਿਰ, ਤੂੰ ਕਿਉਂ ਨਾਮ ਨਹੀਂ ਸਿਮਰਦਾ ?) । ੨ ।

ਰਵਿਦਾਸ ਆਖਦਾ ਹੈ—ਵੱਡੀ ਕਿਸਮਤ ਨਾਲ ਜਿਸ ਮਨੁੱਖ ਦੀ ਸੁਰਤਿ ਪ੍ਰਭੂ-ਚਰਨਾਂ ਵਿਚ ਜੁੜਦੀ ਹੈ ਉਸ ਦਾ ਮਨ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ । ਕੋਈ ਵਿਕਾਰ ਉਸ ਵਿਚ ਨਹੀਂ ਉੱਠਦਾ, ਉਹ ਮਨੁੱਖ ਆਪਣੇ ਹਿਰਦੇ ਵਿਚ ਚਾਨਣ ਪ੍ਰਾਪਤ ਕਰਦਾ ਹੈ, ਤੇ, ਜਨਮ ਮਰਨ (ਭਾਵ, ਸਾਰੀ ਉਮਰ) ਦੇ ਉਸ ਦੇ ਡਰ ਨਾਸ ਹੋ ਜਾਂਦੇ ਹਨ । ੩ । ੪ ।

ਭਾਵ :—ਸਭ ਪਦਾਰਥਾਂ ਦਾ ਦਾਤਾ ਪ੍ਰਭੂ ਆਪ ਹੈ । ਉਸ ਦਾ ਸਿਮਰਨ ਕਰੋ, ਕੋਈ ਭੁੱਖ ਨਹੀਂ ਰਹਿ ਜਾਇਗੀ ।

ਜਉ ਤੁਮ ਗਿਰਿਵਰ ਤਉ ਹਮ ਮੋਰਾ ॥ ਜਉ ਤੁਮ ਚੰਦ ਤਉ ਹਮ ਭਏ ਹੈ ਚਕੋਰਾ ॥ ੧ ॥ ਮਾਧਵੇ ਤੁਮ ਨ ਤੋਰਉ ਤਉ ਹਮ ਨਹੀ ਤੋਰਹਿ ॥ ਤੁਮ ਸਿਉ ਤੋਰਿ ਕਵਨ ਸਿਉ ਜੋਰਹਿ ॥ ੧ ॥ ਰਹਾਉ ॥ ਜਉ ਤੁਮ ਦੀਵਰਾ ਤਉ

ਹਮ ਬਾਤੀ ॥ ਜਉ ਤੁਮ ਤੀਰਥ ਤਉ ਹਮ ਜਾਤੀ ॥ ੨ ॥ ਸਾਚੀ ਪ੍ਰੀਤਿ
 ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥ ੩ ॥ ਜਹ
 ਜਹ ਜਾਉ ਤਹਾ ਤੋਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥ ੪ ॥
 ਤੁਮਰੇ ਭਜਨ ਕਟਹਿ ਜਮ ਫਾਂਸਾ ॥ ਭਗਤਿ ਹੇਤਿ ਗਾਵੈ ਰਵਿਦਾਸਾ ॥
 ੫ ॥ ੫ ॥ [ਪੰਨਾ ੬੫੮]

ਪਦ ਅਰਥ :-ਜਉ-ਜੇ । ਗਿਰਿ-ਪਹਾੜ । ਗਿਰਿਵਰ-ਸੋਹਣਾ ਪਹਾੜ । ਤਉ-
 ਤਾਂ । ਭਏ ਹੈ-ਬਣਾਂਗਾ । ੧ ।

ਨ ਤੋਰਹੁ-ਨਾਂਹ ਤੋੜ । ਹਮ ਨਹੀ ਤੋਰਹਿ-ਅਸੀ ਨਹੀਂ ਤੋੜਾਂਗੇ, ਮੈਂ ਨਹੀਂ
 ਤੋੜਾਂਗਾ । ਤੋਰਿ-ਤੋੜ ਕੇ । ਸਿਉ-ਨਾਲੋਂ । ੧ । ਰਹਾਉ ।

ਦੀਵਰਾ-ਸੋਹਣਾ ਜਿਹਾ ਦੀਵਾ । ਬਾਤੀ-ਵੱਟੀ । ਜਾਤੀ-ਜਾਤ੍ਰੀ । ੨ ।

ਅਵਰ ਸੰਗਿ-ਹੋਰਨਾਂ ਨਾਲੋਂ । ੩ ।

ਜਹ ਜਹ-ਜਿੱਥੇ ਜਿੱਥੇ । ਤੁਮ ਸੋ-ਤੇਰੇ ਵਰਗਾ । ਠਾਕੁਰੁ-ਮਾਲਕ । ਦੇਵਾ-ਹੇ
 ਦੇਵ ! ੪ ।

ਕਟਹਿ-ਕੱਟੇ ਜਾਂਦੇ ਹਨ । ਫਾਂਸਾ-ਫਾਹੇ । ਭਗਤਿ ਹੇਤਿ-ਭਗਤੀ ਹਾਸਲ ਕਰਨ
 ਲਈ । ੫ ।

ਅਰਥ :-ਹੇ ਮਾਧੋ! ਜੇ ਤੂੰ (ਮੇਰੇ ਨਾਲੋਂ) ਪਿਆਰ ਨਾਂਹ ਤੋੜੇਂ, ਤਾਂ ਮੈਂ ਭੀ ਨਹੀਂ
 ਤੋੜਾਂਗਾ; ਕਿਉਂਕਿ ਤੇਰੇ ਨਾਲੋਂ ਤੋੜ ਕੇ ਮੈਂ ਹੋਰ ਕਿਸ ਨਾਲ ਜੋੜ ਸਕਦਾ ਹਾਂ ? (ਹੋਰ
 ਕੋਈ, ਹੇ ਮਾਧੋ ! ਤੇਰੇ ਵਰਗਾ ਹੈ ਹੀ ਨਹੀਂ) । ੧ । ਰਹਾਉ ।

ਹੇ ਮੇਰੇ ਮਾਧੋ ! ਜੇ ਤੂੰ ਸੋਹਣਾ ਜਿਹਾ ਪਹਾੜ ਬਣੇਂ, ਤਾਂ ਮੈਂ (ਤੇਰਾ) ਮੋਰ ਬਣਾਂਗਾ
 (ਤੈਨੂੰ ਵੇਖ ਵੇਖ ਕੇ ਪੈਲਾਂ ਪਾਵਾਂਗਾ) । ਜੇ ਤੂੰ ਚੰਦ ਬਣੇਂ ਤਾਂ ਮੈਂ ਤੇਰੀ ਚਕੋਰ ਬਣਾਂਗਾ
 (ਤੇ ਤੈਨੂੰ ਵੇਖ ਕੇ ਖੁਸ਼ ਹੋ ਜੋ ਕੇ ਬੋਲਾਂਗੀ) । ੧ ।

ਹੇ ਮਾਧੋ ! ਜੇ ਤੂੰ ਸੋਹਣਾ ਦੀਵਾ ਬਣੇਂ, ਮੈਂ (ਤੇਰੀ) ਵੱਟੀ ਬਣ ਜਾਵਾਂ । ਜੇ ਤੂੰ
 ਤੀਰਥ ਬਣ ਜਾਏਂ ਤਾਂ ਮੈਂ (ਤੇਰਾ ਦੀਵਾਰ ਕਰਨ ਲਈ) ਜਾਤ੍ਰ ਬਣ ਜਾਵਾਂਗਾ । ੨ ।

ਹੇ ਪ੍ਰਭੂ ! ਮੈਂ ਤੇਰੇ ਨਾਲ ਪੱਕਾ ਪਿਆਰ ਪਾ ਲਿਆ ਹੈ । ਤੇਰੇ ਨਾਲ ਪਿਆਰ
 ਗੰਢ ਕੇ ਮੈਂ ਹੋਰ ਸਭਨਾਂ ਨਾਲੋਂ ਤੋੜ ਲਿਆ ਹੈ । ੩ ।

ਹੇ ਮਾਧੋ ! ਮੈਂ ਜਿੱਥੇ ਜਿੱਥੇ ਜਾਂਦਾ ਹਾਂ (ਮੈਨੂੰ ਹਰ ਥਾਂ ਤੂੰ ਹੀ ਦਿੱਸਦਾ ਹੈ), ਮੈਂ ਹਰ
 ਥਾਂ ਤੇਰੀ ਹੀ ਸੇਵਾ ਕਰਦਾ ਹਾਂ । ਹੇ ਦੇਵ ! ਤੇਰੇ ਵਰਗਾ ਕੋਈ ਹੋਰ ਮਾਲਕ ਮੈਨੂੰ ਨਹੀਂ
 ਦਿੱਸਿਆ । ੪ ।

ਤੇਰੀ ਬੰਦਗੀ ਕੀਤਿਆਂ ਜਮਾਂ ਦੇ ਬੰਧਨ ਕੱਟੇ ਜਾਂਦੇ ਹਨ, (ਤਾਹੀਏਂ) ਰਵਿਦਾਸ

ਤੇਰੀ ਭਗਤੀ ਦਾ ਚਾਉ ਹਾਸਲ ਕਰਨ ਲਈ ਤੇਰੇ ਗੁਣ ਗਾਉਂਦਾ ਹੈ ।੫।੫।

ਸ਼ਬਦ ਦਾ ਭਾਵ :- ਪ੍ਰਭੂ ਦੀ ਮਿਹਰ ਨਾਲ ਹੀ ਉਸ ਦੇ ਚਰਨਾਂ ਵਿਚ ਪ੍ਰੀਤਿ ਟਿਕੀ ਰਹਿ ਸਕਦੀ ਹੈ । ਉਹੀ ਪ੍ਰੀਤਿ ਉੱਚੇ ਦਰਜੇ ਦੀ ਹੈ ।

ਜਲ ਕੀ ਭੀਤਿ, ਪਵਨ ਕਾ ਬੰਭਾ, ਰਕਤ ਬੂੰਦ ਕਾ ਗਾਰਾ ॥ ਹਾਡ ਮਾਸ ਨਾੜੀ ਕੇ ਪਿੰਜਰੁ, ਪੰਖੀ ਬਸੈ ਬਿਚਾਰਾ ॥੧॥ ਪ੍ਰਾਨੀ, ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥ ੧॥ ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥ ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ॥੩॥ ਉਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ॥੪॥ ਮੇਰੀ ਜਾਤਿ ਕਮੀਨੀ ਪਾਂਤਿ ਕਮੀਨੀ, ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮ ਚੰਦ, ਕਹਿ ਰਵਿਦਾਸ ਚਮਾਰਾ ॥੫॥੬॥ [ਪੰਨਾ ੬੫੬]

ਪਦ ਅਰਥ :- ਭੀਤਿ-ਕੰਧ । ਪਵਨ-ਹਵਾ । ਬੰਭਾ-ਬੰਮੀ । ਰਕਤ-ਮਾਂ ਦੀ ਰੱਤ । ਬੂੰਦ-ਪਿਉ ਦੇ ਵੀਰਜ ਦੀ ਬੂੰਦ । ਪੰਖੀ-ਜੀਵ-ਪੰਛੀ । ੧ ।

ਪ੍ਰਾਨੀ-ਹੇ ਬੰਦੇ ! ਤਰਵਰ-ਰੁੱਖਾਂ (ਉੱਤੇ) ਪੰਖਿ-ਪੰਛੀ । ੧। ਰਹਾਉ ।

ਨੀਵਾਂ-ਨੀਹਾਂ । ਸੀਵਾਂ-ਸੀਮਾ, ਹੱਦ, ਵੱਧ ਤੋਂ ਵੱਧ ਥਾਂ । ੨।

ਬੰਕੇ-ਸੋਹਣੇ, ਥਾਂਕੇ । ਡੇਰੀ-ਵਿੰਗੀ, ਟੇਢੀ । ੩।

ਬਾਜੀ-ਜ਼ਿੰਦਗੀ ਦੀ ਖੇਡ । ੪।

ਪਾਂਤਿ-ਕੁਲ, ਗੋਤ । ਓਛਾ-ਨੀਵਾਂ । ਸਰਨਾਗਤਿ-ਸਰਨ ਆਇਆ ਹਾਂ । ਰਾਜਾ -ਹੇ ਰਾਜਨ ! ਕਹਿ-ਕਹੋ । ਚੰਦ-ਹੇ ਚੰਦ ! ਹੇ ਸੋਹਣੇ ! । ੫।

ਅਰਥ :- ਜਿਵੇਂ ਰੁੱਖਾਂ ਉੱਤੇ ਪੰਛੀਆਂ ਦਾ (ਸਿਰਫ ਰਾਤ ਲਈ) ਡੇਰਾ ਹੁੰਦਾ ਹੈ (ਤਿਵੇਂ ਜੀਵਾਂ ਦੀ ਵੱਸੋਂ ਜਗਤ ਵਿਚ ਹੈ) । ਹੇ ਭਾਈ ! ਫਿਰ, ਇਹਨਾਂ ਵਿਤਕਰਿਆਂ ਤੇ ਵੰਡਾਂ ਦਾ ਕੀਹ ਲਾਭ ? । ੧। ਰਹਾਉ ।

ਜੀਵ-ਪੰਛੀ ਵਿਚਾਰਾ ਉਸ ਸਰੀਰ ਵਿਚ ਵੱਸ ਰਿਹਾ ਹੈ ਜਿਸ ਦੀ ਕੰਧ (ਮਾਨੋ) ਪਾਣੀ ਦੀ ਹੈ, ਜਿਸ ਦੀ ਥੰਮ੍ਹੀ ਹਵਾ (ਸੁਆਸਾਂ) ਦੀ ਹੈ; ਮਾਂ ਦੀ ਰੱਤ ਤੇ ਪਿਉ ਦੇ ਵੀਰਜ ਦਾ ਜਿਸ ਨੂੰ ਗਾਰਾ ਲੱਗਾ ਹੋਇਆ ਹੈ, ਤੇ ਹੱਡ ਮਾਸ ਨਾੜੀਆਂ ਦਾ ਪਿੰਜਰ ਬਣਿਆ ਹੋਇਆ ਹੈ । ੧।

ਹੇ ਭਾਈ ! (ਭੁੰਘੀਆਂ) ਨੀਹਾਂ ਪੁਟਾ ਪੁਟਾ ਕੇ ਤੂੰ ਉਹਨਾਂ ਉੱਤੇ ਕੰਧਾਂ ਉਸਰਾਉਂਦਾ ਹੈਂ, ਪਰ ਤੈਨੂੰ ਆਪ ਨੂੰ (ਹਰ ਰੋਜ਼ ਤਾਂ ਵੱਧ ਤੋਂ ਵੱਧ ਸਾਢੇ ਤਿੰਨ ਹੱਥ ਥਾਂ ਹੀ ਚਾਹੀਦੀ

ਹੈ (ਸੋਣ ਵੇਲੇ ਇਤਨੀ ਕੁ ਥਾਂ ਹੀ ਮੱਲਦਾ ਹੈ) । ੨ ।

ਤੂੰ ਸਿਰ ਉੱਤੇ ਬਾਂਕੇ ਬਾਲ (ਸੰਵਾਰ ਸੰਵਾਰ ਕੇ) ਵਿੰਗੀ ਪੱਗ ਬੰਨ੍ਹਦਾ ਹੈਂ (ਪਰ ਸ਼ਾਇਦ ਤੈਨੂੰ ਕਦੇ ਇਹ ਚੇਤਾ ਨਹੀਂ ਆਖਿਆ ਕਿ) ਇਹ ਸਰੀਰ (ਹੀ ਕਿਸੇ ਦਿਨ) ਸੁਆਹ ਦੀ ਢੇਰੀ ਹੋ ਜਾਇਗਾ । ੩ ।

ਹੇ ਭਾਈ ! ਤੂੰ ਉੱਚੇ ਉੱਚੇ ਮਹਲ ਮਾੜੀਆਂ ਤੇ ਸੁੰਦਰ ਇਸਤ੍ਰੀ (ਦਾ ਮਾਣ ਕਰਦਾ ਹੈਂ), ਪ੍ਰਭੂ ਦਾ ਨਾਮ ਵਿਸਾਰ ਕੇ ਤੂੰ ਮਨੁੱਖਾ ਜਨਮ ਦੀ ਖੇਡ ਹਾਰ ਰਿਹਾ ਹੈਂ । ੪ ।

ਰਵਿਦਾਸ ਚਮਾਰ ਆਖਦਾ ਹੈ—ਹੇ ਮੇਰੇ ਰਾਜਨ ! ਹੇ ਮੇਰੇ ਸੋਹਣੇ ਰਾਮ ! ਮੇਰੀ ਤਾਂ ਜਾਤਿ, ਕੁਲ ਤੇ ਜਨਮ ਸਭ ਕੁਝ ਨੀਵਾਂ ਹੀ ਨੀਵਾਂ ਸੀ, (ਇੱਥੇ ਉੱਚੀਆਂ ਕੁਲਾਂ ਵਾਲੇ ਭੁਬਦੇ ਜਾ ਰਹੇ ਹਨ, ਮੇਰਾ ਕੀਹ ਬਣਨਾ ਸੀ ? ਪਰ) ਮੈਂ ਤੇਰੀ ਸਰਨ ਆਇਆ ਹਾਂ । ੫ । ੬ ।

— ਨੋਟ ! ਇਸ ਸ਼ਬਦ ਵਿਚ ਅਸਲ ਜ਼ੋਜ ਇਸ ਗੱਲ ਉੱਤੇ ਹੈ ਕਿ ਇੱਥੇ ਜਗਤ ਵਿਚ ਪੰਛੀਆਂ ਵਾਂਗ ਜੀਵਾਂ ਦਾ ਵਸੋਬਾ ਹੈ, ਪਰ ਜੀਵ ਵੱਡੇ ਵੱਡੇ ਕਿੱਲੇ ਗੱਡ ਕੇ ਮਾਣ ਕਰ ਰਹੇ ਹਨ ਤੇ ਰੱਬ ਨੂੰ ਭੁਲਾ ਕੇ ਜੀਵਨ ਕਮੀਨੋ ਬਣਾ ਰਹੇ ਹਨ, ਅਜਾਈਂ ਗਵਾ ਰਹੇ ਹਨ । ਅਖੀਰ ਦੀਆਂ ਤੁਕਾਂ ਦੇ ਲਫਜ਼ 'ਰਾਜਾ' ਅਤੇ 'ਚੰਦ' ਸ੍ਰੀ ਰਾਮ ਚੰਦ ਜੀ ਵਾਸਤੇ ਨਹੀਂ ਹਨ, ਆਪਣਾ ਕਮੀਨਾ-ਪਨ ਤੇ ਹੋਛਾ-ਪਨ ਵਧੀਕ ਉੱਘਾ ਕਰਨ ਲਈ ਪਰਮਾਤਮਾ ਵਾਸਤੇ ਲਫਜ਼ 'ਰਾਜਾ' ਤੇ 'ਚੰਦ' ਵਰਤੇ ਹਨ, ਭਾਵ, ਇਕ ਪਾਸੇ, ਪ੍ਰਕਾਸ਼-ਸਰੂਪ ਸੋਹਣਾ ਪ੍ਰਭੂ ਦੂਜੇ ਪਾਸੇ, ਮੈਂ ਜੀਵ ਹੋਛਾ ਤੇ ਕਮੀਨਾ । ਜੇ ਰਵਿਦਾਸ ਜੀ ਸ੍ਰੀ ਰਾਮ ਚੰਦਰ ਜੀ ਦੀ ਮੂਰਤੀ ਦੇ ਉਪਾਸ਼ਕ ਹੁੰਦੇ ਤਾਂ ਆਪਣੇ ਸ਼ਬਦਾਂ ਵਿਚ ਲਫਜ਼ 'ਮਾਧੋ' ਨਾਹ ਵਰਤਦੇ ਕਿਉਂਕਿ 'ਮਾਧੋ' ਕ੍ਰਿਸ਼ਨ ਜੀ ਦਾ ਨਾਮ ਹੈ, ਤੇ ਇੱਕ ਅਵਤਾਰ ਦਾ ਪੁਜਾਰੀ ਦੂਜੇ ਅਵਤਾਰ ਦਾ ਨਾਮ ਆਪਣੇ ਅਵਤਾਰ ਵਾਸਤੇ ਨਹੀਂ ਵਰਤ ਸਕਦਾ ।

ਸ਼ਬਦ ਦਾ ਭਾਵ :—ਇੱਥੇ ਰੈਣਿ-ਬਸੇਰਾ ਹੈ । 'ਮੈਂ ਮੇਰੀ' ਕਿਉਂ ?

ਚਮਰਟਾ ਗਾਠਿ ਨ ਜਨਈ ॥ ਲੋਗੁ ਗਠਾਵੈ ਪਨਹੀ ॥੧॥ ਰਹਾਉ ॥
ਆਰ ਨਹੀ ਜਿਹ ਤੋਪਉ ॥ ਨਹੀ ਰਾਂਬੀ ਠਾਉ ਰੋਪਉ ॥ ੧ ॥ ਲੋਗੁ ਗੀਠਿ
ਗੀਠਿ ਖਰਾ ਬਿਗੁਚਾ ॥ ਹਉ ਬਿਨੁ ਗਾਠੇ ਜਾਇ ਪਹੂਚਾ ॥ ੨ ॥ ਰਵਿਦਾਸੁ
ਜਪੈ ਰਾਮ ਨਾਮਾ ॥ ਮੋਹਿ ਜਮ ਸਿਉ ਨਾਹੀ ਕਾਮਾ ॥੩॥੭॥ [ਪੰਨਾ ੬੫੯]

ਪਦ ਅਰਥ :—ਚਮਰਟਾ—ਗਰੀਬ ਚਮਿਆਰ। ਗਾਠਿ ਨ ਜਨਈ—ਗੀਠਣਾ ਨਹੀਂ ਜਾਣਦਾ । ਗਠਾਵੈ—ਗੀਵਾਉਂਦਾ ਹੈ । ਪਨਹੀ—ਜੁੱਤੀ । ੧ । ਰਹਾਉ ।

ਜਿਹ—ਜਿਸ ਨਾਲ । ਤੋਪਉ—ਤੋਪਉਂ, ਤ੍ਰੋਪਾ ਲਾਵਾਂ । ਠਾਉ—ਥਾਂ, ਜੁੱਤੀ ਦੀ ਟੁੱਟੀ ਹੋਈ ਥਾਂ । ਰੋਪਉ—ਰੋਪਉਂ, ਟਾਕੀ ਲਾਵਾਂ । ੧ ।

ਗੰਠਿ ਗੰਠਿ—ਗੰਠ ਗੰਠ ਕੇ । ਖਰਾ—ਬਹੁਤ । ਬਿਗੁਚਾ—ਖੁਆਰ ਹੋ ਰਿਹਾ ਹੈ ।
ਹਉ—ਮੈਂ । ਬਿਨੁ ਗਾਠੇ—ਗੰਠਣ ਦਾ ਕੰਮ ਛੱਡ ਕੇ । ੨ ।

ਮੋਹਿ—ਮੈਨੂੰ । ਸਿਉ—ਨਾਲ । ਕਾਮਾ—ਵਾਸਤਾ । ੩ ।

ਨੋਟ ! ਰਵਿਦਾਸ ਜੀ ਬਨਾਰਸ ਦੇ ਵਸਨੀਕ ਸਨ, ਤੇ ਇਹ ਸ਼ਹਿਰ ਵਿਦਵਾਨ ਬ੍ਰਾਹਮਣਾਂ ਦਾ ਭਾਰਾ ਕੇਂਦਰ ਚਲਿਆ ਆ ਰਿਹਾ ਹੈ । ਬ੍ਰਾਹਮਣਾਂ ਦੀ ਅਗਵਾਈ ਵਿਚ ਇੱਥੇ ਮੂਰਤੀ-ਪੂਜਾ ਦਾ ਜ਼ੋਰ ਹੋਣਾ ਭੀ ਕੁਦਰਤੀ ਗੱਲ ਸੀ । ਇਕ ਪਾਸੇ ਉੱਚੀ ਕੁਲ ਦੇ ਵਿਦਵਾਨ ਲੋਕ ਮੰਦਰਾਂ ਵਿਚ ਜਾ ਜਾ ਕੇ ਮੂਰਤੀਆਂ ਪੂਜਣ; ਦੂਜੇ ਪਾਸੇ, ਇਕ ਬੜੀ ਨੀਵੀਂ ਜਾਤ ਦਾ ਕੰਗਾਲ ਤੇ ਗ਼ਰੀਬ ਰਵਿਦਾਸ ਇੱਕ ਪਰਮਾਤਮਾ ਦੇ ਸਿਮਰਨ ਦਾ ਹੋਕਾ ਦੇਵੇ—ਇਹ ਇਕ ਅਜੀਬ ਜਹੀ ਖੇਡ ਬਨਾਰਸ ਵਿਚ ਹੋ ਰਹੀ ਸੀ । ਬ੍ਰਾਹਮਣਾਂ ਦਾ ਚਮਾਰ ਰਵਿਦਾਸ ਨੂੰ ਉਸ ਦੀ ਨੀਵੀਂ ਜਾਤ ਦਾ ਚੇਤਾ ਕਰਾ ਕਰਾ ਕੇ ਉਸ ਨੂੰ ਮਖੌਲ ਕਰਨਾ ਭੀ ਇਕ ਸੁਭਾਵਿਕ ਜਿਹੀ ਗੱਲ ਸੀ । ਅਜਿਹੀ ਦਸ਼ਾ ਹਰ ਥਾਂ ਰੋਜ਼ਾਨਾ ਜੀਵਨ ਵਿਚ ਵੇਖੀ ਜਾ ਰਹੀ ਹੈ ।

ਇਸ ਸ਼ਬਦ ਵਿਚ ਰਵਿਦਾਸ ਜੀ ਲੋਕਾਂ ਦੇ ਇਸ ਮਖੌਲ ਦਾ ਉੱਤਰ ਦਿੰਦੇ ਹਨ, ਤੇ, ਕਹਿੰਦੇ ਹਨ ਕਿ ਮੈਂ ਤਾਂ ਭਲਾ ਜਾਤ ਦਾ ਹੀ ਚਮਾਰ ਹਾਂ, ਲੋਕ ਉੱਚੀਆਂ ਕੁਲਾਂ ਦੇ ਹੋ ਕੇ ਭੀ ਚਮਾਰ ਬਣੇ ਪਏ ਹਨ । ਇਹ ਜਿਸਮ, ਮਾਨੋ, ਇਕ ਜੁੱਤੀ ਹੈ । ਗ਼ਰੀਬ ਮਨੁੱਖ ਮੁੜ ਮੁੜ ਆਪਣੀ ਜੁੱਤੀ ਗੰਢਾਉਂਦਾ ਹੈ ਕਿ ਬਹੁਤਾ ਚਿਰ ਕੰਮ ਦੇ ਜਾਏ । ਇਸੇ ਤਰ੍ਹਾਂ ਮਾਇਆ ਦੇ ਮੋਹ ਵਿਚ ਫਸੇ ਹੋਏ ਬੰਦੇ (ਚਾਹੇ ਉਹ ਉੱਚੀ ਕੁਲ ਦੇ ਭੀ ਹਨ) ਇਸ ਸਰੀਰ ਨੂੰ ਗਾਂਢੇ ਲਾਣ ਲਈ ਦਿਨ ਰਾਤ ਇਸੇ ਦੀ ਪਾਲਣਾ ਵਿਚ ਜੁੱਟੇ ਰਹਿੰਦੇ ਹਨ, ਤੇ ਪ੍ਰਭੂ ਨੂੰ ਵਿਸਾਰ ਕੇ ਖੁਆਰ ਹੁੰਦੇ ਹਨ । ਜਿਵੇਂ ਚਮਿਆਰ ਜੁੱਤੀ ਗੰਢਦਾ ਹੈ, ਠਿਵੇਂ ਮਾਇਆ-ਗ੍ਰਹਿਸਿਆ ਜੀਵ ਸਰੀਰ ਨੂੰ ਸਦਾ ਚੰਗੀਆਂ ਖੁਰਾਕਾਂ ਪੁਸ਼ਾਕਾਂ ਤੇ ਦਵਾਈਆਂ ਆਦਿਕ ਦੇ ਗਾਂਢੇ ਤੋੜੇ ਲਾਉਂਦਾ ਰਹਿੰਦਾ ਹੈ । ਸੋ ਸਾਰਾ ਜਗਤ ਹੀ ਚਮਾਰ ਬਣਿਆ ਪਿਆ ਹੈ । ਪਰ, ਰਵਿਦਾਸ ਜੀ ਆਖਦੇ ਹਨ, ਮੈਂ ਮੋਹ ਮੁਕਾ ਕੇ ਸਰੀਰ ਨੂੰ ਗਾਂਢੇ-ਤੋੜੇ ਲਾਉਣੇ ਛੱਡ ਬੈਠਾ ਹਾਂ, ਮੈਂ ਲੋਕਾਂ ਵਾਂਗ ਦਿਨ ਰਾਤ ਸਰੀਰ ਦੇ ਆਹਰ ਵਿਚ ਨਹੀਂ ਰਹਿੰਦਾ, ਮੈਂ ਪ੍ਰਭੂ ਦਾ ਨਾਮ ਸਿਮਰਨਾ ਆਪਣਾ ਮੁੱਖ-ਧਰਮ ਬਣਾਇਆ ਹੈ, ਤਾਹੀਂ ਮੈਨੂੰ ਕਿਸੇ ਜਮ ਆਦਿਕ ਦਾ ਡਰ ਨਹੀਂ ਰਿਹਾ ।

ਅਰਥ :—ਮੈਂ ਗ਼ਰੀਬ ਚਮਿਆਰ (ਸਰੀਰ-ਜੁੱਤੀ ਨੂੰ) ਗੰਢਣਾ ਨਹੀਂ ਜਾਣਦਾ, ਪਰ ਜਗਤ ਦੇ ਜੀਵ ਆਪੋ ਆਪਣੀ (ਸਰੀਰ-ਰੂਪ) ਜੁੱਤੀ ਗੰਢਾ ਰਹੇ ਹਨ (ਭਾਵ, ਲੋਕ ਦਿਨ ਰਾਤ ਨਿਰੇ ਸਰੀਰ ਦੀ ਪਾਲਣਾ ਦੇ ਆਹਰ ਵਿਚ ਲੱਗ ਰਹੇ ਹਨ । ਪਾਰਾਉ।

ਮੇਰੇ ਪਾਸ ਆਰ ਨਹੀਂ ਕਿ ਮੈਂ (ਜੁੱਤੀ ਨੂੰ) ਤੋੜੇ ਲਾਵਾਂ (ਭਾਵ, ਮੇਰੇ ਅੰਦਰ ਮੋਹ

ਦੀ ਖਿੱਚ ਨਹੀਂ ਕਿ ਮੇਰੀ ਸੁਰਤ ਸਦਾ ਸਰੀਰ ਵਿਚ ਹੀ ਟਿਕੀ ਰਹੇ)। ਮੇਰੇ ਪਾਸ ਰੰਬੀ ਨਹੀਂ ਕਿ (ਜੁੱਤੀ ਨੂੰ) ਟਾਕੀਆਂ ਲਾਵਾਂ (ਭਾਵ, ਮੇਰੇ ਅੰਦਰ ਲੋਭ ਨਹੀਂ ਕਿ ਚੰਗੇ ਚੰਗੇ ਖਾਣੇ ਲਿਆ ਕੇ ਨਿੱਤ ਸਰੀਰ ਨੂੰ ਪਾਲਦਾ ਰਹਾਂ) । ੧ ।

ਜਗਤ ਗੰਢ ਗੰਢ ਕੇ ਬਹੁਤ ਖੁਆਰ ਹੋ ਰਿਹਾ ਹੈ (ਭਾਵ, ਜਗਤ ਦੇ ਜੀਵ ਆਪੋ ਆਪਣੇ ਸਰੀਰ ਨੂੰ ਦਿਨ ਰਾਤ ਪਾਲਣ ਪੋਸਣ ਦੇ ਆਹਰੇ ਲੱਗ ਕੇ ਦੁਖੀ ਹੋ ਰਹੇ ਹਨ); ਮੈਂ ਗੰਢਣ ਦਾ ਕੰਮ ਛੱਡ ਕੇ (ਭਾਵ, ਆਪਣੇ ਸਰੀਰ ਦੇ ਨਿੱਤ ਆਹਰੇ ਲੱਗੇ ਰਹਿਣ ਨੂੰ ਛੱਡ ਕੇ) ਪ੍ਰਭੂ-ਚਰਨਾਂ ਵਿਚ ਜਾ ਅੱਪੜਿਆ ਹਾਂ । ੨ ।

ਰਵਿਦਾਸ ਹੁਣ ਪਰੰਮਾਤਮਾ ਦਾ ਨਾਮ ਸਿਮਰਦਾ ਹੈ, (ਤੇ, ਸਰੀਰ ਦਾ ਮੋਹ ਛੱਡ ਬੈਠਾ ਹੈ; ਇਸੇ ਵਾਸਤੇ) ਮੈਨੂੰ ਰਵਿਦਾਸ ਨੂੰ ਜਮਾਂ ਨਾਲ ਕੋਈ ਵਾਸਤਾ ਨਹੀਂ ਰਹਿ ਗਿਆ । ੩ । ੭ ।

ਸ਼ਬਦ ਦਾ ਭਾਵ :- ਸਰੀਰਕ ਮੋਹ ਖੁਆਰ ਕਰਦਾ ਹੈ ।

ੴ ਸਤਿਗੁਰ ਪ੍ਰਸਾਦਿ ।

ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ

ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ
ਸਬਦੁ ਨਹੀ ਉਚਰੈ, ਅਬ ਕਿਆ ਕਰਹਿ ਪਰਾਨੀ ॥ ੧ ॥ ਰਾਮ ਰਾਇ
ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹੁ ਲੇਹੁ ਉਬਾਰੀ ॥ ੧ ॥ ਰਹਾਉ ॥
ਮਾਥੇ ਪੀਰ ਸਰੀਰਿ ਜਲਨਿ ਹੈ, ਕਰਕ ਕਰੇਜੇ ਮਾਹੀ ॥ ਐਸੀ ਬੇਦਨ
ਉਪਜਿ ਖਰੀ ਭਈ, ਵਾ ਕਾ ਅਉਖਧੁ ਨਾਹੀ ॥ ੨ ॥ ਹਰਿ ਕਾ ਨਾਮੁ
ਅੰਮ੍ਰਿਤੁ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ
ਜਨੁ ਭੀਖਨੁ ਪਾਵਉ ਮੋਖ ਦੁਆਰਾ ॥ ੩ ॥ ੧ ॥ [ਪੰਨਾ ੬੫੬]

ਪਦ ਅਰਥ :- ਨੈਨਹੁ—ਅੱਖਾਂ ਵਿਚੋਂ । ਨੀਰੁ—ਪਾਣੀ । ਖੀਨਾ—ਕਮਜ਼ੋਰ, ਲਿੱਸਾ ।
ਦੁਧਵਾਨੀ—ਦੁੱਧ ਦੇ ਵੰਨ ਦੇ, ਦੁੱਧ ਵਰਗੇ ਚਿੱਟੇ । ਰੂਧਾ—ਰੁਕਿਆ ਹੋਇਆ (ਕਫ ਨਾਲ)
। ਕੰਠੁ—ਗਲਾ । ਪਰਾਨੀ—ਹੋ ਜੀਵ ! । ੧ ।

ਹੋਹਿ—ਜੇ ਤੂੰ ਹੋਵੇਂ, ਜੇ ਤੂੰ ਬਣੇਂ । ਬਨਵਾਰੀ—[Skt. वनमालिन् adorned
with a chaplet of wood flowers. ਜੰਗਲੀ ਫੁੱਲਾਂ ਦੀ ਮਾਲਾ ਪਾਣ ਵਾਲਾ ।
An epithet of Krihna] ਪਰਮਾਤਮਾਲੇਹੁ ਉਬਾਰੀ—ਬਚਾ ਲੈਂਦੇ ਹੋ । ਰਹਾਉ ।
ਸਰੀਰਿ—ਸਰੀਰ ਵਿਚ । ਜਲਨਿ—ਸੜਨ । ਕਰਕ—ਦਰਦ । ਬੇਦਨ—ਰੋਗ । ਖਰੀ
ਬੇਦਨ—ਵਡਾ ਰੋਗ । ਵਾ ਕਾ—ਉਸ ਦਾ । ਅਉਖਧੁ—ਦਾਫੂ, ਦਵਾਈ । ੨ ।

ਜਗਿ—ਜਗਤ ਵਿਚ । ਸਾਰਾ—ਸ੍ਰੇਸ਼ਟ । ਗੁਰ ਪਰਸਾਦਿ—ਗੁਰੂ ਦੀ ਕਿਰਪਾ ਨਾਲ ।
ਪਾਵਉ—ਮੈਂ ਹਾਸਲ ਕਰਦਾ ਹਾਂ, ਮੈਂ ਪ੍ਰਾਪਤ ਕਰ ਲਿਆ ਹੈ । ਮੋਖ—ਮੁਕਤੀ, ਸਰੀਰਕ
ਮੋਹ ਤੋਂ ਖ਼ਲਾਸੀ ਦੇਹ-ਅੱਧਿਆਸ ਤੋਂ ਅਜ਼ਾਦੀ । ਮੋਖ ਦੁਆਰਾ—ਮੁਕਤੀ ਦਾ ਰਸਤਾ,
ਉਹ ਤਰੀਕਾ ਜਿਸ ਨਾਲ ਸਰੀਰਕ ਮੋਹ ਤੋਂ ਖ਼ਲਾਸੀ ਹੋ ਜਾਏ । ੩ ।

ਅਰਥ :- ਹੋ ਸੋਹਣੇ ਰਾਮ ! ਹੋ ਪ੍ਰਭੂ ! ਜੇ ਤੂੰ ਹਕੀਮ ਬਣੇਂ ਤਾਂ ਤੂੰ ਆਪਣੇ ਸੰਤਾਂ
ਨੂੰ (ਦੇਹ-ਅਧਿਆਸ ਤੋਂ) ਬਚਾ ਲੈਂਦਾ ਹੈਂ (ਭਾਵ, ਤੂੰ ਆਪ ਹੀ ਹਕੀਮ ਬਣ ਕੇ ਸੰਤਾਂ ਨੂੰ
ਦੇਹ-ਅੱਧਿਆਸ ਤੋਂ ਬਚਾ ਲੈਂਦਾ ਹੈਂ) । ੧ । ਰਹਾਉ ।

ਹੋ ਜੀਵ ! (ਬਿਰਧ ਅਵਸਥਾ ਵਿਚ ਕਮਜ਼ੋਰ ਹੋਣ ਕਰਕੇ) ਤੇਰੀਆਂ ਅੱਖਾਂ ਵਿਚੋਂ
ਪਾਣੀ ਵਗ ਰਿਹਾ ਹੈ, ਤੇਰਾ ਸਰੀਰ ਲਿੱਸਾ ਹੋ ਗਿਆ ਹੈ, ਤੇਰੇ ਕੇਸ ਦੁੱਧ ਵਰਗੇ ਚਿੱਟੇ
ਹੋ ਗਏ ਹਨ, ਤੇਰਾ ਗਲਾ (ਕਫ ਨਾਲ) ਰੁਕਣ ਕਰਕੇ ਬੋਲ ਨਹੀਂ ਸਕਦਾ; ਅਜੇ (ਭੀ)

ਤੂੰ ਕੀਹ ਕਰ ਰਿਹਾ ਹੈਂ ? (ਭਾਵ, ਹੁਣ ਭੀ ਤੂੰ ਪਰਮਾਤਮਾ ਨੂੰ ਕਿਉਂ ਯਾਦ ਨਹੀਂ ਕਰਦਾ ? ਤੂੰ ਕਿਉਂ ਸਰੀਰ ਦੇ ਮੋਹ ਵਿਚ ਫਸਿਆ ਪਿਆ ਹੈਂ ? ਤੂੰ ਕਿਉਂ ਦੇਹ-ਅਧਿ-ਆਸ ਨਹੀਂ ਛੱਡਦਾ ?) । ੧ ।

ਹੇ ਪ੍ਰਾਣੀ ! (ਬਿਰਥ ਹੋਣ ਦੇ ਕਾਰਨ) ਤੇਰੇ ਸਿਰ ਵਿਚ ਪੀੜ ਟਿਕੀ ਰਹਿੰਦੀ ਹੈ, ਸਰੀਰ ਵਿਚ ਸੜਨ ਰਹਿੰਦੀ ਹੈ, ਕਲੋਜੇ ਵਿਚ ਦਰਦ ਉਠਦੀ ਹੈ (ਕਿਸ ਕਿਸ ਅੰਗ ਦਾ ਫਿਕਰ ਕਰੀਏ ? ਸਾਰੇ ਹੀ ਜਿਸਮ ਵਿਚ ਬੁਢੇਪੇ ਦਾ) ਇਕ ਐਸਾ ਵਡਾ ਰੋਗ ਉੱਠ ਖਲੋਤਾ ਹੈ ਕਿ ਇਸ ਦਾ ਕੋਈ ਇਲਾਜ ਨਹੀਂ ਹੈ (ਫਿਰ ਭੀ ਇਸ ਸਰੀਰ ਨਾਲੋਂ ਤੇਰਾ ਮੋਹ ਨਹੀਂ ਮਿਟਦਾ) । ੨ ।

(ਇਸ ਸਰੀਰਕ ਮੋਹ ਨੂੰ ਮਿਟਾਣ ਦਾ) ਇੱਕੋ ਹੀ ਸ਼੍ਰੇਣਿ ਇਲਾਜ ਜਗਤ ਵਿਚ ਹੈ, ਉਹ ਹੈ ਪ੍ਰਭੂ ਦਾ ਨਾਮ-ਰੂਪ ਅੰਮ੍ਰਿਤ, ਪਰਮਾਤਮਾ ਦਾ ਨਾਮ-ਰੂਪ ਨਿਰਮਲ ਜਲ । ਦਾਸ ਭੀਖਣ ਆਖਦਾ ਹੈ—(ਆਪਣੇ) ਗੁਰੂ ਦੀ ਕਿਰਪਾ ਨਾਲ ਮੈਂ ਇਹ ਨਾਮ ਜਪਣ ਦਾ ਰਸਤਾ ਲੱਭ ਲਿਆ ਹੈ, ਜਿਸ ਕਰਕੇ ਮੈਂ ਸਰੀਰਕ ਮੋਹ ਤੋਂ ਖਲਾਸੀ ਪਾ ਲਈ ਹੈ । ੩ । ੧ ।

ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ, ਰਤਨੁ ਨ ਛਪੈ ਛਪਾਇਆ ॥ ੧ ॥ ਹਰਿ ਗੁਨ ਕਹਤੇ ਕਹਤੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ॥ ਰਸਨਾ ਰਮਤ ਸੁਨਤ ਸੁਖੁ ਸ੍ਰਵਨਾ, ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ, ਜਹ ਦੇਖਾਂ ਤਹ ਸੋਈ ॥੨॥੨॥ [ਪੰਨਾ ੬੫੯]

ਪਦ ਅਰਥ :—ਨਿਰਮੋਲਕੁ—ਜਿਸ ਦਾ ਮੁੱਲ ਠਹੀਂ ਪੈ ਸਕਦਾ, ਜੋ ਕਿਸੇ ਮੁੱਲ ਨਹੀਂ ਮਿਲ ਸਕਦਾ । ਪੁੰਨਿ—ਪੁੰਨ ਨਾਲ, ਭਾਗਾਂ ਨਾਲ । ਪਾਇਆ—ਪਾਈਦਾ ਹੈ, ਮਿਲਦਾ ਹੈ । ੧ ।

ਕਹਨੁ ਨ ਜਾਈ—(ਸੁਆਦ) ਦੱਸਿਆ ਨਹੀਂ ਜਾ ਸਕਦਾ । ਰਹਾਉ ।

ਰਸਨਾ—ਜੀਭ । ਰਮਤ—ਜਪਦਿਆਂ । ਸ੍ਰਵਨਾ—ਕੰਨਾਂ ਨੂੰ । ਚੇਤੇ—ਯਾਦ ਕਰਦਿਆਂ । ਹੋਈ—ਹੁੰਦਾ ਹੈ । ਕਹੁ—ਆਖ । ਭੀਖਨ—ਹੇ ਭੀਖਨ ! ਸੰਤੋਖੇ—ਸ਼ਾਂਤ ਹੋ ਗਏ ਹਨ, ਠੰਢ ਪੈ ਗਈ ਹੈ । ਦੇਖਾਂ—ਮੈਂ ਵੇਖਦਾ ਹਾਂ । ਤਹ—ਉਧਰ ਹੀ । ੨ ।

ਅਰਥ :—ਪਰਮਾਤਮਾ ਦਾ ਨਾਮ ਇਕ ਐਸਾ ਅਮੋਲਕ ਪਦਾਰਥ ਹੈ ਜੋ ਭਾਗਾਂ ਨਾਲ ਮਿਲਦਾ ਹੈ । ਇਸ ਰਤਨ ਨੂੰ ਜੇ ਅਨੇਕਾਂ ਜਤਨ ਕਰ ਕੇ ਭੀ ਹਿਰਦੇ ਵਿਚ (ਗੁਪਤ) ਰੱਖੀਏ, ਤਾਂ ਭੀ ਲੁਕਾਇਆਂ ਇਹ ਲੁਕਦਾ ਨਹੀਂ । ੧ ।

(ਉਂਢ ਉਹ ਸੁਆਦ) ਦੱਸਿਆ ਨਹੀਂ ਜਾ ਸਕਦਾ (ਜੋ) ਪਰਮਾਤਮਾ ਦੇ ਗੁਣ ਗਾਉਂਦਿਆਂ (ਆਉਂਦਾ ਹੈ), ਜਿਵੇਂ ਗੂੰਗੇ ਮਨੁੱਖ ਦੀ ਖਾਧੀ ਮਠਿਆਈ (ਦਾ ਸੁਆਦ ਕਿਸੇ ਹੋਰ ਨੂੰ ਪਤਾ ਨਹੀਂ ਲੱਗ ਸਕਦਾ, ਗੂੰਗਾ ਦੱਸ ਨਹੀਂ ਸਕਦਾ) । ਰਹਾਉ ।

(ਇਹ ਰਤਨ-ਨਾਮ) ਜਪਦਿਆਂ ਜੀਭ ਨੂੰ ਸੁਖ ਮਿਲਦਾ ਹੈ, ਸੁਣਦਿਆਂ ਕੰਨਾਂ ਨੂੰ ਸੁਖ ਮਿਲਦਾ ਹੈ ਤੇ ਚੇਤਦਿਆਂ ਚਿੱਤ ਨੂੰ ਸੁਖ ਪ੍ਰਾਪਤ ਹੁੰਦਾ ਹੈ । ਹੇ ਭੀਖਨ ! (ਤੂੰ ਭੀ) ਆਖ—(ਇਹ ਨਾਮ ਸਿਮਰਦਿਆਂ) ਮੇਰੀਆਂ ਦੋਹਾਂ ਅੱਖਾਂ ਵਿਚ (ਐਸੀ) ਠੰਢ ਪਈ ਹੈ ਕਿ ਮੈਂ ਜਿੱਧਰ ਤੱਕਦਾ ਹਾਂ ਉਸ ਪਰਮਾਤਮਾ ਨੂੰ ਹੀ ਵੇਖਦਾ ਹਾਂ । ੨ । ੨ ।

ਨੋਟ :-ਭਗਤ-ਬਾਣੀ ਦੇ ਵਿਰੋਧੀ ਸੱਜਣ ਭਗਤ ਭੀਖਨ ਜੀ ਬਾਰੇ ਇਉਂ ਲਿਖਦੇ ਹਨ “ਦੱਸਿਆ ਹੈ ਕਿ ਭਗਤ ਭੀਖਨ ਜੀ ਇਬਰਾਹੀਮ ਦੇ ਸ਼ਿਸ਼ ਸਨ ; ਪਰ ਇਹ ਖੋਜ ਸਚੀ ਸਿਧ ਨਹੀਂ ਹੁੰਦੀ। ਆਮ ਤੌਰ ਪਰ ਇਹਨਾਂ ਦਾ ਦੇਹਾਂਤ ਸੰਮਤ ੧੬੨੫ ਦੇ ਗਿਰਦੇ ਮੰਨੀਦਾ ਹੈ । ਵਾਸਤਵ ਵਿਚ ਭੀਖਨ ਜੀ ਕੋਈ ਬੇ-ਮਲੂਮ ਜਿਹੇ ਭਗਤ ਜਾਪਦੇ ਹਨ । ਭਗਤ-ਮੰਡਲੀ ਵਿਚ ਇਹਨਾਂ ਦੀ ਕੋਈ ਖ਼ਾਸ ਪ੍ਰਸਿੱਧੀ ਸਿਧ ਨਹੀਂ ਹੁੰਦੀ । ਇਸ ਨਾਲੋਂ ਜੱਲਣ, ਕਾਹਨਾ, ਛੱਜੂ ਆਦਿ ਭੀ ਵਧ ਪ੍ਰਸਿੱਧ ਹਨ । ਆਪ ਅਸਲੋਂ ਸੂਫੀ ਮੁਸਲਮਾਨ ਫਕੀਰਾਂ ਵਿਚੋਂ ਸਨ । ਆਪ ਜੀ ਨੂੰ ਸੋਖ ਫਰੀਦ ਜੀ ਨਾਲ ਮਿਲਾ ਦੇਂਦੇ ਹਨ, ਪਰ ਇਹ ਪੁਸ਼ਟੀ ਇਹਨਾਂ ਦੀ ਬਾਣੀ ਤੋਂ ਨਹੀਂ ਹੁੰਦੀ । ਵੈਸੇ ਇਹਨਾਂ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ, ਇਸਲਾਮੀ ਸ਼ਰਹ ਦਾ ਇਕ ਲਫਜ਼ ਭੀ ਨਹੀਂ ਮਿਲਦਾ ਜਾਪਦਾ । ਇਸਲਾਮ ਮਤ ਛੱਡ ਕੇ ਜੀਵ-ਅਹਿੰਸਕ ਸਾਧਾਂ ਨਾਲ ਵਿਚਰਦੇ ਰਹੇ। ਆਪ ਜੀ ਦੇ ਦੋ ਸ਼ਬਦ ਭਗਤ ਬਾਣੀ ਸੰਗ੍ਰਹਿ ਵਿਖੇ ਆਏ ਹਨ, ਜਿਹਾ ਕਿ—

“ਨੈਨਹੁ ਮੋਖ ਦੁਆਰਾ ।”—ਸੋਰਠਿ ।

“ਇਸ ਸ਼ਬਦ ਤੋਂ ਸਿੱਧ ਹੁੰਦਾ ਹੈ ਕਿ ਭਗਤ ਜੀ ਬੁਢੇਪੇ ਅਥਵਾ ਮੌਤ ਦੇ ਨੇੜ ਨੂੰ ਵੇਖ ਕੇ ਕਾਫ਼ੀ ਘਾਬਰ ਗਏ ਹਨ । ਉਸ ਵੇਲੇ ਬਨਵਾਰੀ (ਕ੍ਰਿਸ਼ਨ) ਜੀ ਨੂੰ ਯਾਦ ਕਰਦੇ ਹੋਏ ਵਾਸਤੇ ਕੱਢਦੇ ਹਨ। ਪਰ ਗੁਰਮਤਿ ਅੰਦਰ ਮੌਤ ਨੂੰ ਇਕ ਖੇਡ ਸਮਝਿਆ ਗਿਆ ਹੈ ਅਤੇ ਜੰਮਨ ਮਰਨ ਨੂੰ ਸੰਸਾਰੀ ਖੇਡ ਸਮਝ ਕੇ ਕੋਈ ਵੁਕਅਤ ਨਹੀਂ ਦਿੱਤੀ ਜਾਂਦੀ ।..... ਖਾਲਸੇ ਦੇ ਸਾਹਮਣੇ ਮੌਤ ਖੇਡ ਅਤੇ ਇਕ ਬਾਜੀ ਹੈ ।”

ਵਿਰੋਧੀ ਸੱਜਣ ਨੇ ਭੀਖਨ ਜੀ ਬਾਰੇ ਹੇਠ-ਲਿਖੀ ਖੋਜ ਕੀਤੀ ਹੈ:—

(੧) ਭੀਖਨ ਜੀ ਸੂਫੀ ਮੁਸਲਮਾਨ ਫਕੀਰਾਂ ਵਿਚੋਂ ਸਨ। ਇਸਲਾਮ ਛੱਡ ਕੇ ਜੀਵ-ਅਹਿੰਸਕ ਸਾਧਾਂ ਨਾਲ ਵਿਚਰਦੇ ਰਹੇ ।

(੨) ਇਹਨਾਂ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ ।

(੩) ਬੁਢੇਪੇ ਤੇ ਮੌਤ ਤੋਂ ਘਾਬਰ ਕੇ ਭੀਖਨ ਜੀ ਇਸ ਸ਼ਬਦ ਦੀ ਰਾਹੀਂ ਕ੍ਰਿਸ਼ਨ ਜੀ ਅਗੇ ਵਾਸਤੇ ਕੱਢਦੇ ਹਨ ।

ਆਓ, ਇਸ ਖੋਜ ਨੂੰ ਵਿਚਾਰੀਏ ।

(੧) ਖੋਜ ਨੰ: ੧ ਦੀ ਵਿਰੋਧੀ ਸੱਜਣ ਨੇ ਆਪ ਹੀ ਤਰਦੀਦ ਕਰ ਵਿੱਤੀ ਹੈ ਤੇ ਲਿਖਿਆ ਹੈ ਕਿ ਇਹਨਾਂ ਦੀ ਰਚਨਾ ਵਿਚ 'ਇਸਲਾਮੀ ਸ਼ਰਹ ਦਾ ਇਕ ਲਫਜ਼ ਭੀ ਨਹੀਂ ਮਿਲਦਾ ਜਾਪਦਾ।' ਪਰ ਇਹ ਤਰਦੀਦ ਭੀ ਖੁਲ੍ਹ ਕੇ ਨਹੀਂ ਕਰਦੇ, ਅਜੇ ਭੀ ਲਫਜ਼ "ਮਿਲਦਾ ਜਾਪਦਾ" ਹੀ ਲਿਖਦੇ ਹਨ । ਸਾਰਾ ਸ਼ਬਦ ਸਾਹਮਣੇ ਮੌਜੂਦ ਹੈ । ਕਿਥੇ ਹੈ ਕੋਈ ਲਫਜ਼ ਇਸਲਾਮੀ ਸ਼ਰਹ ਦਾ ? ਫਿਰ ਅਜੇ ਭੀ "ਜਾਪਦਾ" ਕਿਉਂ ਆਖਿਆ ਜਾ ਰਿਹਾ ਹੈ ? ਸਿਰਫ ਸੱਚਾਈ ਨੂੰ ਲੁਕਾਣ ਲਈ, ਤੇ ਭਗਤ ਜੀ ਬਾਰੇ ਆਪੇ ਘੜੇ ਹੋਏ ਸ਼ੱਕ ਨੂੰ ਪਾਠਕ ਦੇ ਮਨ ਵਿਚ ਟਿਕਾਈ ਰੱਖਣ ਵਾਸਤੇ ।

ਸਾਰੇ ਹੀ ਸ਼ਬਦ ਵਿਚ ਕਿਤੇ ਇੱਕ ਭੀ ਐਸਾ ਲਫਜ਼ ਨਹੀਂ, ਜਿਥੋਂ ਇਹ ਕਿਹਾ ਜਾ ਸਕੇ ਕਿ ਭੀਖਨ ਜੀ ਕਿਸੇ ਮੁਸਲਮਾਨੀ ਘਰ ਵਿਚ ਜੰਮੇ ਪਲੇ ਸਨ ।

(੨) ਕੋਈ ਲਫਜ਼ ਐਸੇ ਨਹੀਂ ਹਨ ਜਿਥੋਂ ਇਹ ਸਾਬਤ ਹੋ ਸਕੇ ਕਿ ਭੀਖਨ ਜੀ ਦੀ ਰਚਨਾ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ । ਸਾਰੇ ਲਫਜ਼ ਗੁਰੂ ਨਾਲ ਵੇਖੋ-
ਨੈਨ, ਨੀਰੁ, ਤਨੁ, ਖੀਨ, ਕੈਸ, ਦੁਧਵਾਨੀ, ਰੂਪਾ, ਕੰਠੁ, ਸਬਦੁ, ਉਚਰੈ, ਪਠਾਨੀ, ਰਾਮਰਾਇ, ਬੈਦੁ ਬਨਵਾਰੀ, ਸੰਤਹ, ਉਬਾਰੀ, ਮਾਥੇ, ਪੀਰ, ਜਲਨਿ, ਕਰਕ, ਕਰੋਜੇ, ਬੇਦਨ, ਅਉਖਪੁ, ਹਰਿ ਕਾ ਨਾਮੁ, ਅੰਮ੍ਰਿਤੁ ਜਲੁ, ਨਿਰਮਲ, ਜਗਿ, ਪਰਸਾਦਿ, ਪਾਵਉ, ਮੋਖ ਦੁਆਰਾ ।

ਇਹਨਾਂ ਲਫਜ਼ਾਂ ਨੂੰ ਵੇਖ ਕੇ ਇਹ ਤਾਂ ਕਹਿ ਸਕਦੇ ਹਾਂ ਕਿ ਭੀਖਨ ਜੀ ਮੁਸਲਮਾਨ ਨਹੀਂ ਹਨ; ਪਰ ਇਹ ਕਿਥੋਂ ਲੱਭ ਲਿਆ ਕਿ ਉਹ ਬੈਰਾਗੀ ਸਾਧੂ ਸਨ ? ਗੁਰੂ ਸਾਹਿਬ ਦੀ ਆਪਣੀ ਮੁਖ-ਵਾਕ ਬਾਣੀ ਵਿਚ ਇਹ ਸਾਰੇ ਲਫਜ਼ ਅਨੇਕਾਂ ਵਾਰੀ ਆਏ ਹਨ । ਪਰ ਕੋਈ ਸਿੱਖ ਇਹ ਨਹੀਂ ਕਹਿ ਸਕਦਾ ਕਿ ਸਤਿਗੁਰੂ ਜੀ ਦੀ ਬਾਣੀ ਹਿੰਦੂ ਬੈਰਾਗੀ ਸਾਧੂਆਂ ਨਾਲ ਮਿਲਦੀ ਹੈ ।

(੩) ਲਫਜ਼ 'ਬਨਵਾਰੀ' ਦਾ ਅਰਥ ਵਿਰੋਧੀ ਸੱਜਣ ਨੇ ਕ੍ਰਿਸ਼ਨ ਕੀਤਾ ਹੈ । ਪਰ ਬਾਕੀ ਦੇ ਸਾਰੇ ਸ਼ਬਦ ਵਲੋਂ ਅੱਖਾਂ ਨਹੀਂ ਮੀਟੀਆਂ ਜਾ ਸਕਦੀਆਂ । ਲਫਜ਼ 'ਰਾਮਰਾਇ' ਦਾ ਅਰਥ ਕਿਸੇ ਭੀ ਖਿੱਚ ਘਸੀਟ ਨਾਲ 'ਕ੍ਰਿਸ਼ਨ' ਨਹੀਂ ਕੀਤਾ ਜਾ ਸਕਦਾ । ਉਸ 'ਬਨਵਾਰੀ' ਵਾਸਤੇ ਅਖੀਰ ਤੋਂ ਲਫਜ਼ 'ਹਰਿ' ਭੀ ਵਰਤਿਆ ਗਿਆ ਹੈ ।

(੪) ਇਹ ਆਖਣਾ ਕਿ ਭੀਖਨ ਜੀ ਨੇ ਬੁਢੇਪੇ ਮੌਤ ਤੋਂ ਘਾਬਰ ਕੇ ਵਾਸਤੇ ਕੱਢੇ ਹਨ, ਇਹ ਤਾਂ ਮਹਾਪੁਰਖ ਦੀ ਨਿਰਾਦਰੀ ਕੀਤੀ ਗਈ ਹੈ, ਤੇ, ਕਿਸੇ ਭੀ ਗੁਰਸਿੱਖ ਨੂੰ ਇਹ ਗੱਲ ਸੋਭਦੀ ਨਹੀਂ, ਫਿਰ ਇਹ ਤਾਂ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹੋਏ ਸ਼ਬਦ

ਉਤੇ ਮਖੌਲ ਉਡਾ ਕੇ ਲੱਖਾਂ ਸ਼ਰਧਾਲੂ ਸਿੱਖਾਂ ਦੇ ਹਿਰਦੇ ਜ਼ਖਮੀ ਕੀਤੇ ਜਾ ਰਹੇ ਹਨ ।

ਭੀਖਨ ਜੀ ਸ਼ਬਦ ਦੇ ਅਖੀਰ ਵਿਚ ਆਖਦੇ ਹਨ, “ਗੁਰ ਪਰਸਾਦਿ ਕਹੈ ਜਨੁ ਭੀਖਨੁ, ਪਾਵਉ ਮੋਖ ਦੁਆਰਾ”, ਭਾਵ, ਸਤਿਗੁਰੂ ਦੀ ਕਿਰਪਾ ਨਾਲ ਮੈਂ ਮੋਖ ਦਾ ਰਾਹ ਲੱਭ ਲਿਆ ਹੈ । ਉਹ ਕਿਹੜਾ ਰਾਹ ਹੈ ? ਇਹ ਭੀ ਭੀਖਨ ਜੀ ਆਪ ਹੀ ਕਹਿੰਦੇ ਹਨ “ਹਰਿ ਕਾ ਨਾਮੁ” । ਤੇ, ਆਖਦੇ ਹਨ ਕਿ ਜਗਤ ਵਿਚ ਇਕੋ ਇੱਕ ਇਲਾਜ ਹੈ ਉਸ ਦਾ, ਜਿਸ ਤੋਂ ਖਲਾਸੀ ਪਾਣ ਦਾ ਰਸਤਾ ਮੈਂ ਗੁਰੂ ਦੀ ਕਿਰਪਾ ਨਾਲ ਲੱਭ ਲਿਆ ਹੈ ।

ਕੀ ਅਜੇ ਇਹ ਗੱਲ ਸਾਫ਼ ਨਹੀਂ ਹੋਈ ਕਿ ਭੀਖਨ ਜੀ ਨੇ ਕਿਸ ਰੋਗ ਤੋਂ ਖਲਾਸੀ ਪਾਣ ਦਾ ਰਾਹ ਗੁਰੂ ਤੋਂ ਲੱਭਾ ਹੈ ? ਤੇ ਮੌਤ ਤਾਂ ਹਰੇਕ ਨੂੰ ਆਪਣੀ ਵਾਰੀ ਸਿਰ ਆਈ ਹੈ । ਸੋ, ਇਥੇ ਮੌਤ ਤੇ ਬੁਢੇਪੇ ਤੋਂ ਕਿਸੇ ਘਬਰਾਹਟ ਦਾ ਜ਼ਿਕਰ ਨਹੀਂ ਹੈ । ਇਸ ਦੀ ਬਾਬਤ ਤਾਂ ਉਹ ਆਪ ਹੀ ਆਖਦੇ ਹਨ ਕਿ “ਵਾ ਕਾ ਅਉਖਧੁ ਨਾਹੀ” ।

ਭੀਖਨ ਜੀ ਸਰੀਰਕ ਮੌਹ ਵਿਚ ਫਸੇ ਜੀਵ ਨੂੰ ਸਮਝਾਂਦੇ ਹਨ—ਹੇ ਭਾਈ ! ਬੁਢੇਪੇ ਦੇ ਕਾਰਨ ਹਰੇਕ ਅੰਗ ਵਿਚ ਰੋਗ ਆ ਨਿਕਲਿਆ ਹੈ; ਤੂੰ ਸਰੀਰ ਦੇ ਮੌਹ ਵਿਚ ਫਸ ਕੇ ਕਦ ਤਕ ਜੁੱਤੀ ਗੰਢਾਣ ਵਾਂਗ ਥਾਂ ਥਾਂ ਤੇ ਟਾਕੀਆਂ ਲਾਣ ਵਿਚ ਹੀ ਰੁੱਝਾ ਰਹੇਂਗਾ ?

ਅਖੀਰ ਤੇ ਆਖਦੇ ਹਨ—ਸਰੀਰਕ ਮੌਹ ਦੇ ਰੋਗ ਤੋਂ ਬਚਣ ਲਈ ਇਕੋ ਹੀ ਇਲਾਜ ਹੈ; ਉਹ ਇਹ ਕਿ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰੋ ।

ਵਿਰੋਧੀ ਸੱਜਣ ਜੀ ਨੇ ਭੀਖਨ ਜੀ ਦੇ ਦੂਜੇ ਸ਼ਬਦ ਨੂੰ ਸ਼ਾਇਦ ਪੜ੍ਹਿਆ ਹੀ ਨਹੀਂ । ਜੇ ਉਸ ਨੂੰ ਗੁਰੂ ਨਾਲ ਪੜ੍ਹਦੇ ਤਾਂ ਲਫਜ਼ ‘ਬਨਵਾਰੀ’ ਦਾ ਅਰਥ ਕ੍ਰਿਸ਼ਨ ਕਰਨ ਦੀ ਲੋੜ ਨਾਹ ਪੈਂਦੀ । ਉਹਨਾਂ ਦਾ ‘ਬਨਵਾਰੀ’ ਉਹ ਹੈ ਜਿਸ ਨੂੰ ਉਹ “ਜਹ ਦੇਖਾ ਤਹ ਸੋਈ” ਆਖਦੇ ਹਨ ।